

ੴ ਸ੍ਰੀ ਵਾਹਿਗੁਰੂ ਜੀ ਕੀ ਫਤਹਿ

ਸ੍ਰੀ ਭਗੋਤੀ ਏ ਨਮ

ਅਥ ਪ੍ਰਯਾਨ ਚਰਿਤ੍ਰ ਲਿਖਯਤੇ

ਪਾਤਿਸਾਹੀ ੧੦। ਭੁਜੰਗ ਛੰਦ। ਰੂਪਸਾਦਿ

ਤੁਹੀ ਖੜਗਧਾਰਾ ਤੁਹੀ ਬਾਢਵਾਰੀ। ਤੁਹੀ ਤੀਰ ਤਰਵਾਰ ਕਾਤੀ ਕਟਾਰੀ।
ਹਲਬੀ ਜੁਨਬੀ ਮਗਰਬੀ ਤੁਹੀ ਹੈ। ਨਿਹਾਰੋ ਜਹਾ ਆਪੁ ਠਾਢੀ ਵਹੀ ਹੈ। ੧।

ਤੁਹੀ ਜੋਗ ਮਾਯਾ ਤੁਸੀ ਬਾਕਬਾਨੀ। ਤੁਹੀ ਆਪੁ ਰੂਪਾ ਤੁਹੀ ਸ੍ਰੀ ਭਵਾਨੀ।
ਤੁਹੀ ਬਿਸਨ ਤੂ ਬ੍ਰਹਮ ਤੂ ਰੁਦ੍ਰ ਰਾਜੈ। ਤੁਹੀ ਬਿਸ੍ਵ ਮਾਤਾ ਸਦਾ ਜੈ ਬਿਰਾਜੈ। ੨।

ਤੁਹੀ ਦੇਵ ਤੂ ਦੈਤ ਤੈ ਜਛੁ ਉਪਾਏ। ਤੁਹੀ ਤੁਰਕ ਹਿੰਦੂ ਜਗਤ ਮੈ ਬਨਾਏ।
ਤੁਹੀ ਪੰਥ ਹੈ ਅਵਤਰੀ ਸ੍ਰਿਸਟਿ ਮਾਹੀ। ਤੁਹੀ ਬਕ੍ਰਤ ਤੇ ਬ੍ਰਹਮ ਬਾਦੋ ਬਕਾਹੀ। ੩।

ਤੁਹੀ ਬਿਕ੍ਰਤ ਰੂਪਾ ਤੁਹੀ ਚਾਰੁ ਨੈਨਾ। ਤੁਹੀ ਰੂਪ ਬਾਲਾ ਤੁਹੀ ਬਕ੍ਰ ਬੈਨਾ।
ਤੁਹੀ ਬਕ੍ਰ ਤੇ ਬੇਦ ਚਾਰੋ ਉਚਾਰੇ। ਤੁਮੀ ਸੁੰਭ ਨੈਸੁੰਭ ਦਾਨੋ ਸੰਘਾਰੇ। ੪।

ਜਗੈ ਜੰਗ ਤੇ ਸੋ ਭਜੈ ਭੂਪ ਭਾਰੀ। ਬਧੇ ਛਾਡਿ ਬਾਨਾ ਕਢੀ ਬਾਢਵਾਰੀ।
ਤੂ ਨਰਸਿੰਘ ਹੈ ਕੈ ਹਿਰਾਨਾਛ ਮਾਰ੍ਯੋ। ਤੁਮੀ ਦਾਤ ਪੈ ਭੂਮਿ ਕੋ ਭਾਰ ਧਾਰ੍ਯੋ। ੫।

ਤੁਮੀ ਰਾਮ ਹੈ ਕੈ ਹਠੀ ਦੈਤ ਘਾਯੋ। ਤੁਮੀ ਕ੍ਰਿਸ਼ਨ ਹੈ ਕੰਸ ਕੇਸੀ ਖਧਾਯੋ।
ਤੁਹੀ ਜਾਲਪਾ ਕਾਲਕਾ ਕੈ ਬਖਾਨੀ। ਤੁਹੀ ਚੋਦਹੁ ਲੋਕ ਕੀ ਰਾਜਧਾਨੀ। ੬।

ਤੁਹੀ ਕਾਲ ਕੀ ਰਾਤ੍ਰਿ ਹੈ ਕੈ ਬਿਹਾਰੈ। ਤੁਹੀ ਆਦਿ ਉਪਾਵੈ ਤੁਹੀ ਅੰਤ ਮਾਰੈ।
ਤੁਹੀ ਰਾਜ ਰਾਜੇਸ੍ਵਰੀ ਕੈ ਬਖਾਨੀ। ਤੁਹੀ ਚੋਦਹੁ ਲੋਕ ਕੀ ਆਪੁ ਰਾਨੀ। ੭।

ਤੁਮੈ ਲੋਗ ਉਗ੍ਰਾ ਅਤਿਉਗ੍ਰਾ ਬਖਾਨੈ। ਤੁਮੈ ਅਦ੍ਰੁਜਾ ਬ੍ਰਯਾਸ ਬਾਨੀ ਪਛਾਨੈ।
ਤੁਮੀ ਸੇਸ ਕੀ ਆਪੁ ਸੇਜਾ ਬਨਾਈ। ਤੁਹੀ ਕੇਸਰ ਬਾਹਨੀ ਕੈ ਕਹਾਈ। ੮।

ੴ ਸ੍ਰੀ ਵਾਹਿਗੁਰੂ ਜੀ ਕੀ ਫਤਹਿ

ਸ੍ਰੀ ਭਗੋਤੀ ਨੂੰ ਨਮਸਕਾਰ

ਹੁਣ ਪਾਖਿਆਨ ਚਰਿਤ੍ਰ ਲਿਖਦੇ ਹਾਂ

ਪਾਤਿਸ਼ਾਹੀ ੧੦। ਭੁਜੰਗ ਛੰਦ। ਤੇਰੀ ਕ੍ਰਿਪਾ ਨਾਲ

ਤੂੰ ਹੀ ਖੜਗ ਦੀ ਧਾਰ ਅਤੇ ਤੂੰ ਹੀ ਵਢਣ ਵਾਲੀ ਤਲਵਾਰ ਹੈਂ। ਤੂੰ ਹੀ ਤੀਰ, ਤਲਵਾਰ, ਕਾਤੀ, ਕਟਾਰੀ, ਹਲਥੀ, ਜੁਨਬੀ, ਮਗਰਬੀ (ਆਦਿ ਇਲਾਕਿਆਂ ਦੇ ਸ਼ਸਤ੍ਰ ਅਸਤ੍ਰ) ਹੈਂ। ਜਿਥੇ ਵੀ ਵੇਖਦਾ ਹਾਂ, ਉਥੇ ਹੀ (ਤੂੰ) ਆਪ ਖੜੋਤੀ ਹੋਈ ਹੈਂ।੧।

ਤੂੰ ਹੀ ਜੋਗ ਮਾਇਆ, ਤੂੰ ਹੀ ਸਰਸਵਤੀ, ਤੂੰ ਹੀ ਚੁਸਤ ('ਅਪ੍ਰ') ਰੂਪ ਵਾਲੀ ਅਤੇ ਤੂੰ ਹੀ ਸ੍ਰੀ ਭਵਾਨੀ ਹੈਂ। ਤੂੰ ਹੀ ਵਿਸ਼ਨੂ, ਬ੍ਰਹਮਾ ਅਤੇ ਰੁਦ੍ਰ (ਦੇ ਰੂਪ ਵਿਚ) ਸੁਭਾਇਮਾਨ ਹੈਂ। ਤੂੰ ਹੀ ਵਿਸ਼ਵ ਮਾਤਾ (ਵਜੋਂ) ਸਦਾ ਵਿਜੈਈ (ਰੂਪ ਵਿਚ) ਬਿਰਾਜਮਾਨ ਹੈਂ।੨।

ਤੂੰ ਹੀ ਦੇਵਤੇ , ਦੈਤ, ਯਕਸ਼, ਤੁਰਕ, ਹਿੰਦੂ ਆਦਿ ਨੂੰ ਜਗਤ ਵਿਚ ਬਣਾਇਆ ਹੈ। ਤੂੰ ਹੀ ਇਸ ਸ੍ਰਿਸ਼ਟੀ ਵਿਚ (ਭਿੰਨ ਭਿੰਨ) ਪੰਥਾਂ (ਮਾਰਗਾਂ) ਦੇ ਰੂਪ ਵਿਚ ਉਤਰੀ ਹੈਂ। ਤੂੰ ਹੀ ਮੂੰਹ ਤੋਂ ਬ੍ਰਹਮ ਸੰਬੰਧੀ ਵਾਦ-ਵਿਵਾਦ ਕਰਨ ਵਾਲਿਆਂ ਨੂੰ (ਪੈਦਾ ਕੀਤਾ ਹੈ)।੩।

ਤੂੰ ਹੀ ਭਿਆਨਕ ਰੂਪ ਵਾਲੀ ਅਤੇ ਸੁੰਦਰ ਨੈਣਾਂ ਵਾਲੀ ਹੈਂ। ਤੂੰ ਹੀ ਬਾਲਿਕਾ ਰੂਪ ਵਾਲੀ ਅਤੇ ਟੇਢੇ ਬੋਲਾਂ ਵਾਲੀ ਹੈਂ। ਤੂੰ ਹੀ (ਆਪਣੇ) ਮੂੰਹ ਤੋਂ ਚਾਰ ਵੇਦ ਉਚਾਰੇ ਹਨ। ਤੂੰ ਹੀ ਸੁੰਭ ਅਤੇ ਨਿਸੁੰਭ (ਨਾਂ ਵਾਲੇ) ਦੈਤਾਂ ਨੂੰ ਮਾਰਿਆ ਹੈ।੪।

ਤੇਰੇ ਤੋਂ ਹੀ ਯੁੱਧ ਦੀ (ਭਿਆਨਕਤਾ) ਵੱਧਦੀ ਹੈ ਅਤੇ ਵੱਡੇ ਵੱਡੇ ਰਾਜੇ ਦੌੜ ਜਾਂਦੇ ਹਨ। ਬਾਣਾਂ ਨੂੰ ਛੱਡ ਕੇ ਅਤੇ ਤਲਵਾਰ ਨੂੰ ਕੱਢ ਕੇ (ਤੂੰ ਸੈਨਾਵਾਂ ਦਾ) ਬਧ ਕਰਦੀ ਹੈਂ। ਤੂੰ ਹੀ ਨਰਸਿੰਘ ਰੂਪ ਧਾਰ ਕੇ ਹਿਰਨਾਕਸ਼ ਨੂੰ ਮਾਰਿਆ ਸੀ। ਤੂੰ ਹੀ (ਵਰਾਹ ਅਵਤਾਰ ਰੂਪ ਵਿਚ) ਦੰਦਾਂ ਉਤੇ ਧਰਤੀ ਦਾ ਭਾਰ ਚੁਕਿਆ ਸੀ।੫।

ਤੂੰ ਹੀ ਰਾਮ (ਦਾ ਰੂਪ) ਹੋ ਕੇ ਹਠੀ ਦੈਤ (ਰਾਵਣ) ਨੂੰ ਮਾਰਿਆ ਸੀ। ਤੂੰ ਹੀ ਕ੍ਰਿਸ਼ਨ (ਦਾ ਰੂਪ) ਹੋ ਕੇ ਕੰਸ ਅਤੇ ਕੇਸੀ ਨੂੰ ਨਸ਼ਟ ਕੀਤਾ ਸੀ। ਤੂੰ ਹੀ ਜਾਲਪਾ, ਕਾਲਕਾ ਵਜੋਂ ਵਰਣਨ ਕੀਤੀ ਜਾਂਦੀ ਹੈਂ। ਤੂੰ ਹੀ ਚੌਦਾਂ ਲੋਕਾਂ ਦੀ 'ਰਾਜਧਾਨੀ' (ਧੁਰਾ) ਮੰਨੀ ਜਾਂਦੀ ਹੈਂ।੬।

ਤੂੰ ਹੀ ਕਾਲ-ਰਾਤ੍ਰੀ ਹੋ ਕੇ ਵਿਚਰਦੀ ਹੈਂ। ਤੂੰ ਹੀ (ਸ੍ਰਿਸ਼ਟੀ ਦਾ) ਆਰੰਭ ਕਰਦੀ ਹੈਂ ਅਤੇ ਤੂੰ ਹੀ ਅੰਤ ਵਿਚ ਨਸ਼ਟ ਵੀ ਕਰਦੀ ਹੈਂ। ਤੂੰ ਹੀ ਰਾਜਿਆਂ ਦੀ ਰਾਜੇਸ਼ਵਰੀ ਵਜੋਂ ਬਖਾਨ ਕੀਤੀ ਜਾਂਦੀ ਹੈਂ। ਤੂੰ ਆਪ ਹੀ ਚੌਦਾਂ ਲੋਕਾਂ ਦੀ ਰਾਣੀ ਹੈਂ।੭।

ਤੈਨੂੰ ਹੀ ਲੋਕੀਂ ਕ੍ਰੋਧ ਕਰਨ ਵਾਲੀ ਅਤਿ ਉਗ੍ਰਾ ਕਹਿੰਦੇ ਹਨ। ਤੈਨੂੰ ਹੀ ਪਾਰਬਤੀ ('ਅਦ੍ਰਜਾ') ਅਤੇ ਬਿਆਸ-ਬਾਣੀ ਵਜੋਂ ਪਛਾਣਦੇ ਹਨ। ਤੂੰ ਆਪ ਹੀ ਸ਼ੇਸ਼ਨਾਗ ਦੀ ਸੇਜ ਬਣਾਈ ਹੈ। ਤੂੰ ਹੀ ਸ਼ੇਰ ਦੇ ਵਾਹਨ ਵਾਲੀ ਅਖਵਾਉਂਦੀ ਹੈਂ।੮।

ਤੁਤੇ ਸਾਰ ਕੂਟਾਨ ਕਿਰਿ ਕੈ ਸੁਹਾਯੋ। ਤੁਹੀ ਚੰਡ ਔ ਮੁੰਡ ਦਾਨੋ ਖਪਾਯੋ।
ਤੁਹੀ ਰਕਤ ਬੀਜਾਰਿ ਸੋ ਜੁਧ ਕੀਨੋ। ਤੁਮੀ ਹਾਥ ਦੈ ਰਾਖਿ ਦੇਵੇ ਸੁ ਲੀਨੋ। ੯।

ਤੁਮੀ ਮਹਿਕ ਦਾਨੋ ਬਡੇ ਕੋਪਿ ਘਾਯੋ। ਤੂ ਧੂਮ੍ਰਾਛ ਜ੍ਵਾਲਾਛ ਕੀ ਸੋ ਜਰਾਯੋ।
ਤੁਮੀ ਕੋਚ ਬਕ੍ਰਤਾਪਨੇ ਤੇ ਉਚਾਰ੍ਯੋ। ਬਿਡਾਲਾਛ ਔ ਚਿਛੁਰਾਛਸ ਬਿਡਾਰ੍ਯੋ। ੧੦।

ਤੁਮੀ ਡਹ ਡਹ ਕੈ ਡਵਰ ਕੋ ਬਜਾਯੋ। ਤੁਹੀ ਕਹ ਕਹ ਕੈ ਹਸੀ ਜੁਧ ਪਾਯੋ।
ਤੁਹੀ ਅਸਟ ਅਸਟ ਹਾਥ ਮੈ ਅਸਤ੍ਰ ਧਾਰੇ। ਅਜੈ ਜੈ ਕਿਤੇ ਕੇਸ ਹੂੰ ਤੇ ਪਛਾਰੇ। ੧੧।

ਜਯੰਤੀ ਤੁਹੀ ਮੰਗਲਾ ਰੂਪ ਕਾਲੀ। ਕਪਾਲਨਿ ਤੁਹੀ ਹੈ ਤੁਹੀ ਭਦ੍ਰਕਾਲੀ।
ਦੁਗਾ ਤੂ ਛਿਮਾ ਤੂ ਸਿਵਾ ਰੂਪ ਤੋਰੇ। ਤੁ ਧਾਤ੍ਰੀ ਸ੍ਵਾਹਾ ਨਮਸਕਾਰ ਮੋਰੇ। ੧੨।

ਤੁਹੀ ਪ੍ਰਾਤ ਸੰਧ੍ਯਾ ਅਰੁਨ ਬਸਤ੍ਰ ਧਾਰੇ। ਤੁਮੰ ਧ੍ਯਾਨ ਮੈ ਸੁਕਲ ਅੰਬਰ ਸੁ ਧਾਰੇ।
ਤੁਹੀ ਪੀਤ ਬਾਨਾ ਸਯੰਕਾਲ ਧਾਰ੍ਯੋ। ਸਭੈ ਸਾਧੂਅਨ ਕੋ ਮਹਾ ਮੋਹ ਟਾਰ੍ਯੋ। ੧੩।

ਤੁਹੀ ਆਪ ਕੋ ਰਕਤ ਦੰਤਾ ਕਹੈ ਹੈ। ਤੁਹੀ ਬਿਪ੍ਰ ਚਿੰਤਾਨ ਹੂੰ ਕੋ ਚਬੈ ਹੈ।
ਤੁਹੀ ਨੰਦ ਕੋ ਧਾਮ ਮੈ ਔਤਰੈਗੀ। ਤੁ ਸਾਕੰ ਭਰੀ ਸਾਕ ਸੋ ਤਨ ਭਰੈਗੀ। ੧੪।

ਤੁ ਬੋਧਾ ਤੁਹੀ ਮਛ ਕੋ ਰੂਪ ਕੈ ਹੈ। ਤੁਹੀ ਕਛ ਹੂੰ ਹੈ ਸਮੁੰਦ੍ਰਹਿ ਮਥੈ ਹੈ।
ਤੁਹੀ ਆਪੁ ਦਿਜ ਰਾਮ ਕੋ ਰੂਪ ਧਰਿ ਹੈ। ਨਿਛਤ੍ਰਾ ਪ੍ਰਿਥੀ ਬਾਰ ਇਕੀਸ ਕਰਿ ਹੈ। ੧੫।

ਤੁਹੀ ਆਪ ਕੋ ਨਿਹਕਲੰਕੀ ਬਨੈ ਹੈ। ਸਭੈ ਹੀ ਮਲੇਛਾਨ ਕੋ ਨਾਸ ਕੈ ਹੈ।
ਮਾਇਯਾ ਜਾਨ ਚੇਰੇ ਮਯਾ ਮੋਹਿ ਕੀਜੈ। ਚਹੋ ਚਿਤ ਮੈ ਜੋ ਵਹੈ ਮੋਹਿ ਦੀਜੈ। ੧੬।

ਸਵੈਯਾ

ਮੁੰਡ ਕੀ ਮਾਲ ਦਿਸਾਨ ਕੇ ਅੰਬਰ ਬਾਮ ਕਰਿਯੋ ਗਲ ਮੈ ਅਸਿ ਭਾਰੇ।
ਲੋਚਨ ਲਾਲ ਕਰਾਲ ਦਿਪੈ ਦੋਊ ਭਾਲ ਬਿਰਾਜਤ ਹੈ ਅਨਿਯਾਰੇ।
ਛੂਟੇ ਹੈ ਬਾਲ ਮਹਾ ਬਿਕਰਾਲ ਬਿਸਾਲ ਲਸੈ ਰਦ ਪੰਤਿ ਉਜ੍ਯਾਰੇ।
ਛਾਡਤ ਜ੍ਵਾਲ ਲਏ ਕਰ ਬ੍ਰਹਮਾਲ ਸੁ ਕਾਲ ਸਦਾ ਪ੍ਰਤਿਪਾਲ ਤਿਹਾਰੇ। ੧੭।

ਭਾਨ ਸੇ ਤੇਜ ਭਯਾਨਕ ਭੂਤਜ ਭੂਧਰ ਸੇ ਜਿਨ ਕੇ ਤਨ ਭਾਰੇ।
ਭਾਰੀ ਗੁਮਾਨ ਭਰੇ ਮਨ ਭੀਤਰ ਭਾਰ ਪਰੇ ਨਹਿ ਸੀ ਪਗ ਧਾਰੇ।

ਤੇਰੇ ਹੱਥਾਂ ਵਿਚ ਕੁਟਣ (ਅਥਵਾ ਕਟਣ) ਵਾਲਾ ਲੋਹਾ (ਸ਼ਸਤ੍ਰ) ਸੁਭਾਇਮਾਨ ਹੈ। ਤੂੰ ਹੀ ਚੰਡ ਅਤੇ ਮੁੰਡ ਦੈਂਤਾਂ ਨੂੰ ਖਪਾਇਆ ਸੀ। ਤੂੰ ਹੀ ਰਕਤਬੀਜ ਵੈਰੀ ਨਾਲ ਯੁੱਧ ਕੀਤਾ ਸੀ। ਤੂੰ ਹੀ (ਆਪਣਾ) ਹੱਥ ਦੇ ਕੇ ਦੇਵਤਿਆਂ ਦੀ ਰਖਿਆ ਕੀਤੀ ਸੀ।੯।

ਤੂੰ ਹੀ ਬਹੁਤ ਕ੍ਰੋਧ ਕਰ ਕੇ ਮਹਿਖਾਸੂਰ ਦੈਂਤ ਨੂੰ ਮਾਰਿਆ ਸੀ। ਤੂੰ ਧੂਮ੍ਰਾਛ, ਜਵਾਲਾਛ ਨੂੰ ਸਾੜ ਦਿੱਤਾ ਸੀ। ਤੂੰ ਹੀ ਆਪਣੇ ਮੁੱਖ ਤੋਂ ('ਬਕ੍ਰਤਾਪਨੇ') ਰਖਿਆ ਕਰਨ ਵਾਲਾ ਸਤੋਤ੍ਰ ('ਕੋਚ') ਉਚਾਰਿਆ ਹੈ ਅਤੇ ਬਿਡਾਲਾਛ ਅਤੇ ਚਿਛੁਰਾਛ ਨੂੰ ਨਸ਼ਟ ਕੀਤਾ ਹੈ।੧੦।

ਤੂੰ ਹੀ ਡਹਿ-ਡਹਿ ਕਰ ਕੇ ਡੇਰੂ ਨੂੰ ਵਜਾਇਆ ਹੈ। ਤੂੰ ਹੀ ਕਹਿ-ਕਹਿ ਕਰ ਕੇ ਹਸਦੇ ਹੋਇਆਂ ਯੁੱਧ ਮੰਡਿਆ ਹੈ। ਤੂੰ ਹੀ ਅੱਠ ਹੱਥਾਂ ਵਿਚ ਅੱਠ ਅਸਤ੍ਰ ਧਾਰਨ ਕੀਤੇ ਹੋਏ ਹਨ। ਅਜੈ (ਸੂਰਮਿਆਂ ਨੂੰ) ਜਿੱਤ ਕੇ ਅਤੇ ਕੇਸਾਂ ਤੋਂ ਫੜ ਕੇ ਪਛਾੜਿਆ ਹੈ।੧੧।

ਤੂੰ ਹੀ ਜਯੰਤੀ, ਮੰਗਲਾ, ਕਾਲੀ, ਕਪਾਲੀ, ਭਦ੍ਰਕਾਲੀ ਰੂਪਵਾਲੀ ਹੈਂ। ਤੂੰ ਹੀ ਦੁਰਗਾ ਅਤੇ ਛਿਮਾ ਹੈਂ ਅਤੇ ਸ਼ਿਵਾ ਰੂਪ ਵੀ ਤੇਰਾ ਹੀ ਹੈ। ਤੂੰ ਹੀ ਧਾਤ੍ਰੀ ਅਤੇ ਸਵਾਹਾ ਹੈਂ। (ਤੈਨੂੰ) ਮੇਰਾ ਨਮਸਕਾਰ ਹੈ।੧੨।

ਤੂੰ ਹੀ ਲਾਲ ਬਸਤ੍ਰ ਧਾਰਨ ਵਾਲੀ ਉਸ਼ਾ ਅਤੇ ਸੰਧਿਆ ਹੈਂ। ਤੂੰ ਹੀ ਸਫੈਦ ('ਸੁਕਲ') ਬਸਤ੍ਰ ਧਾਰਨ ਕਰ ਕੇ ਧਿਆਨ ਵਿਚ ਆਉਣ ਵਾਲੀ ਹੈਂ। ਤੂੰ ਹੀ ਪੀਲੇ ਬਸਤ੍ਰ ਧਾਰਨ ਕਰਨ ਵਾਲੀ ਤ੍ਰਿਕਾਲ ਰੂਪ ਹੈਂ ਅਤੇ ਸਾਰਿਆਂ ਸਾਧੂਆਂ ਦੇ ਮਹਾ ਮੋਹ ਨੂੰ ਹਟਾਣ ਵਾਲੀ ਹੈਂ।੧੩।

ਤੂੰ ਹੀ ਆਪਣੇ ਨੂੰ ਲਾਲ ਦੰਦਾਂ ਵਾਲੀ ਅਖਵਾਂਦੀ ਹੈਂ। ਤੂੰ ਹੀ ਬ੍ਰਾਹਮਣਾਂ ਦੀਆਂ ਚਿੰਤਾਵਾਂ ਨੂੰ ਚਬਣ ਵਾਲੀ ਹੈਂ। ਤੂੰ ਹੀ ਨੰਦ ਦੇ ਘਰ (ਕ੍ਰਿਸ਼ਨ ਰੂਪ ਵਿਚ) ਅਵਤਾਰ ਲੈਣ ਵਾਲੀ ਹੈਂ। ਤੂੰ ਸ਼ਕਤੀ ('ਸਾਕ') ਨਾਲ ਭਰਪੂਰ ਹੈਂ ਅਤੇ (ਹੋਰਨਾਂ ਦੇ) ਸ਼ਰੀਰ ਵੀ ਸ਼ਕਤੀ ਨਾਲ ਭਰ ਦੇਵੇਂਗੀ।੧੪।

ਤੂੰ ਹੀ ਬੋਧ (ਅਵਤਾਰ ਦੇ ਰੂਪ ਵਿਚ ਪ੍ਰਗਟ ਹੋਈ ਸੀ), ਤੂੰ ਹੀ ਮੱਛ ਦਾ ਰੂਪ ਧਾਰਿਆ ਸੀ। ਤੂੰ ਹੀ ਕੱਛ ਅਵਤਾਰ ਹੋ ਕੇ ਸਮੁੰਦਰ ਨੂੰ ਮਥਿਆ ਸੀ। ਤੂੰ ਹੀ ਆਪ ਬ੍ਰਾਹਮਣ ਪਰਸੁਰਾਮ ਦਾ ਰੂਪ ਧਾਰਨ ਕਰ ਕੇ ਇਕੀ ਵਾਰ ਧਰਤੀ ਨੂੰ ਛਤ੍ਰੀਆਂ ਤੋਂ ਸਖਣਾ ਕੀਤਾ ਸੀ।੧੫।

ਤੂੰ ਹੀ ਆਪਣੇ ਆਪ ਨੂੰ ਨਿਹਕਲੰਕੀ (ਅਵਤਾਰ) ਬਣਾਏਂਗੀ ਅਤੇ ਸਾਰਿਆਂ ਮਲੇਛਾਂ ਦਾ ਨਾਸ਼ ਕਰੇਂਗੀ। ਹੇ ਮਾਤਾ! (ਮੈਨੂੰ) ਆਪਣਾ ਸੇਵਕ ਸਮਝ ਕੇ ਮੇਰੇ ਉੱਤੇ ਕਿਰਪਾ ਕਰੋ। ਮੈਂ ਜੋ ਚਿਤ ਵਿਚ ਚਾਹੁੰਦਾ ਹਾਂ, ਉਹੀ ਮੈਨੂੰ ਪ੍ਰਦਾਨ ਕਰੋ।੧੬।

ਸਵੈਯਾ

(ਦੇਵੀ ਨੇ) ਮੁੰਡਾਂ ਦੀ ਮਾਲਾ, ਦਿਸ਼ਾਵਾਂ ਦੇ ਬਸਤ੍ਰ (ਭਾਵ-ਨਗਨ) ਅਤੇ ਖੱਬੇ ਪਾਸੇ ਭਾਰੀ ਤਲਵਾਰ ਧਾਰਨ ਕੀਤੀ ਹੋਈ ਹੈ। ਦੋਵੇਂ ਭਿਆਨਕ ਅੱਖਾਂ ਚਮਕਦੀਆਂ ਹਨ ਅਤੇ ਮੱਥੇ ਉੱਤੇ ਅਣੀਦਾਰ ਤੀਰਾਂ ਵਾਂਗ ਬਿਰਾਜ ਰਹੀਆਂ ਹਨ। ਭਿਆਨਕ ਵਿਸ਼ਾਲ ਕੋਸ ਖੁਲ੍ਹੇ ਹੋਏ ਹਨ ਅਤੇ ਉਜਲੇ ਦੰਦਾਂ ਦੀ ਪੰਕਤੀ ਚਮਕ ਰਹੀ ਹੈ। ਹੱਥ ਵਿਚ ਲਏ ਹੋਏ ਸੱਪ ਅੱਗ ਛਡ ਰਹੇ ਹਨ। (ਹੇ ਦੇਵੀ!) ਕਾਲ ਸਦਾ ਤੇਰਾ ਪ੍ਰਤਿਪਾਲਕ ਹੈ।੧੭।

ਸੂਰਜ ਵਰਗੇ ਤੇਜ ਵਾਲੇ ਭਿਆਨਕ ਦੈਂਤ ('ਭੂਤਜ') ਜਿਨ੍ਹਾਂ ਦੇ ਸ਼ਰੀਰ ਪਹਾੜਾਂ ਵਰਗੇ ਭਾਰੇ ਸਨ। ਜੋ ਮਨ ਵਿਚ ਭਾਰੀ ਗੁਮਾਨ ਨਾਲ ਇਤਨੇ ਭਰੇ ਹੋਏ ਸਨ ਕਿ ਧਰਤੀ ਉੱਤੇ ਪੈਰ ਨਹੀਂ ਧਰਦੇ ਸਨ। ਜੋ ਭਾਲੂਆਂ ਵਾਂਗ ਭਭਕਦੇ ਸਨ ਅਤੇ ਬਿਨਾ ਭੈ ਰਣ-ਭੂਮੀ ਵਿਚ ਭਿਆਨਕ

ਭਾਲਕ ਜਯੋ ਭਭਕੈ ਬਿਨੁ ਭੈਰਨ ਭੈਰਵ ਭੇਰਿ ਬਜਾਇ ਨਗਾਰੇ।
 ਤੇ ਭਟ ਭੂਮਿ ਗਿਰੇ ਰਨ ਭੂਮਿ ਭਵਾਨੀ ਜੂ ਕੇ ਭਲਕਾਨ ਕੇ ਮਾਰੇ। ੧੮।
 ਓਟ ਕਰੀ ਨਹਿ ਕੋਟਿ ਭੁਜਾਨ ਕੀ ਚੋਟ ਪਰੇ ਰਨ ਕੋਟਿ ਸੰਘਾਰੇ।
 ਕੋਟਨ ਸੇ ਜਿਨ ਕੇ ਤਨ ਰਾਜਿਤ ਬਾਸਵ ਸੋ ਕਬਹੂੰ ਨਹਿ ਹਾਰੇ।
 ਰੋਸ ਭਰੇ ਨ ਫਿਰੇ ਰਨ ਤੇ ਤਨ ਬੋਟਿਨ ਲੈ ਨਭ ਗੀਧ ਪਧਾਰੇ।
 ਤੇ ਨ੍ਰਿਪ ਘੂਮਿ ਗਿਰੇ ਰਨ ਭੂਮਿ ਸੁ ਕਾਲੀ ਕੇ ਕੋਪ ਕ੍ਰਿਪਾਨ ਕੇ ਮਾਰੇ। ੧੯।

ਅੰਜਨ ਸੇ ਤਨ ਉਗ੍ਰ ਉਦਾਯੁਧ ਧੂਮਰੀ ਧੂਰਿ ਭਰੇ ਗਰਬੀਲੇ।
 ਚੌਪਿ ਚੜੇ ਚਹੂੰ ਓਰਨ ਤੇ ਚਿਤ ਭੀਤਰਿ ਚੌਪਿ ਚਿਰੇ ਚਟਕੀਲੇ।
 ਧਾਵਤ ਤੇ ਧੁਰਵਾ ਸੇ ਦਸੋ ਦਿਸਿ ਤੇ ਝਟ ਦੈ ਪਟਕੈ ਬਿਕਟੀਲੇ।
 ਰੌਰ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ। ੨੦।

ਕੋਟਿਨ ਕੋਟ ਸੋ ਚੋਟ ਪਰੀ ਨਹਿ ਓਟ ਕਰੀ ਭਏ ਅੰਗ ਨ ਢੀਲੇ।
 ਜੇ ਨਿਪਟੇ ਅਕਟੇ ਭਟ ਤੇ ਚਟ ਦੈ ਛਿਤ ਪੈ ਪਟਕੇ ਗਰਬੀਲੇ।
 ਜੇ ਨ ਹਟੇ ਬਿਕਟੇ ਭਟ ਕਾਹੂ ਸੋ ਤੇ ਚਟ ਦੈ ਚਟਕੇ ਚਟਕੀਲੇ।
 ਗੌਰਾ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ। ੨੧।

ਧੂਮਰੀ ਧੂਰਿ ਭਰੇ ਧੂਮਰੇ ਤਨ ਧਾਏ ਨਿਸਾਚਰ ਲੋਹ ਕਟੀਲੇ।
 ਮੇਚਕ ਪਬਨ ਸੇ ਜਿਨ ਕੇ ਤਨ ਕੋਚ ਸਜੇ ਮਦਮਤ ਜਟੀਲੇ।
 ਰਾਮ ਭਨੈ ਅਤਿ ਹੀ ਚਿਸਿ ਸੋ ਜਗ ਨਾਇਕ ਸੋ ਰਨ ਠਾਟ ਠਟੀਲੇ।
 ਤੇ ਝਟ ਦੈ ਪਟਕੇ ਛਿਤ ਪੈ ਰਨ ਰੌਰ ਪਰੇ ਰਨ ਸਿੰਘ ਰਜੀਲੇ। ੨੨।

ਬਾਜਤ ਡੰਕ ਅਤੰਕ ਸਮੈ ਲਖਿ ਦਾਨਵ ਬੰਕ ਬਡੇ ਗਰਬੀਲੇ।
 ਛੂਟਤ ਬਾਨ ਕਮਾਨਨ ਕੇ ਤਨ ਕੈ ਨ ਭਏ ਤਿਨ ਕੇ ਤਨ ਢੀਲੇ।
 ਤੇ ਜਗ ਮਾਤ ਚਿਤੈ ਚਪਿ ਕੈ ਚਟਿ ਦੈ ਛਿਤ ਪੈ ਚਟਕੇ ਚਟਕੀਲੇ।
 ਰੌਰ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ। ੨੩।

ਜੰਗ ਜਗੇ ਰਨ ਰੰਗ ਸਮੈ ਅਰਿਧੰਗ ਕਰੇ ਭਟ ਕੋਟਿ ਦੁਸੀਲੇ।
 ਰੁੰਡਨ ਮੁੰਡ ਬਿਬਾਰ ਘਨੇ ਹਰ ਕੋ ਪਹਿਰਾਵਤ ਹਾਰ ਛਬੀਲੇ।
 ਧਾਵਤ ਹੈ ਜਿਤਹੀ ਤਿਤਹੀ ਅਰਿ ਭਾਜਿ ਚਲੇ ਕਿਤਹੀ ਕਰਿ ਹੀਲੇ।
 ਰੌਰ ਪਰੇ ਰਨ ਰਾਜਿਵ ਲੋਚਨ ਰੋਸ ਭਰੇ ਰਨ ਸਿੰਘ ਰਜੀਲੇ। ੨੪।

(ਮਾਰੂ) ਭੇਰੀਆਂ ਅਤੇ ਨਗਾਰੇ ਵਜਾਉਂਦੇ ਸਨ। ਉਹ ਸੂਰਮੇ ਭਵਾਨੀ ਜੀ ਦੇ ਬਾਣਾਂ ਦੀ ਮਾਰ ਨਾਲ ਰਣ-ਭੂਮੀ ਵਿਚ ਘੁਮੇਰੀ ਖਾ ਕੇ ਡਿਗ ਪਏ ਹਨ। ੧੮।

ਜਿਨ੍ਹਾਂ ਨੇ ਕਰੋੜਾਂ ਭੁਜਾਵਾਂ ਦੀਆਂ ਸਟਾਂ ਵਜਣ ਤੇ ਵੀ ਓਟ ਨਹੀਂ ਲਈ ਅਤੇ ਰਣ ਵਿਚ ਕਰੋੜਾਂ ਨੂੰ ਸੰਘਾਰ ਦਿੱਤਾ ਸੀ। ਜਿਨ੍ਹਾਂ ਦੇ ਸ਼ਰੀਰ ਕਿਲ੍ਹਿਆਂ ਵਾਂਗ ਸ਼ੋਭਦੇ ਸਨ ਅਤੇ ਇੰਦਰ ਤੋਂ ਵੀ ਕਦੇ ਹਾਰੇ ਨਹੀਂ ਸਨ। ਜੇ ਕ੍ਰੋਧ ਨਾਲ ਭਰ ਕੇ ਰਣ-ਭੂਮੀ ਤੋਂ ਕਦੇ ਟਲੇ ਨਹੀਂ ਸਨ, ਭਾਵੇਂ ਉਨ੍ਹਾਂ ਦੇ ਸ਼ਰੀਰਾਂ ਦੀਆਂ ਬੋਟੀਆਂ ਲੈ ਕੇ ਗਿਰਝਾਂ ਆਕਾਸ਼ ਵਿਚ ਕਿਉਂ ਨ ਚਲੀਆਂ ਜਾਣ। ਉਹ (ਦੈਂਤ) ਰਾਜੇ ਕਾਲੀ ਦੀ ਕ੍ਰੋਧ ਨਾਲ ਚਲਾਈ ਤਲਵਾਰ ਦੇ ਮਾਰੇ ਹੋਏ ਰਣ-ਭੂਮੀ ਵਿਚ ਡਿਗ ਪਏ ਸਨ। ੧੯।

ਉਨ੍ਹਾਂ ਗਰਬੀਲਿਆਂ ਦੇ ਸੂਰਮੇ ਵਰਗੇ ਸ਼ਰੀਰ ਸਨ, ਭਿਆਨਕ ਸ਼ਸਤ੍ਰ ਉਘਰੇ ਹੋਏ ਸਨ ਅਤੇ ਧੂੰਏਂ ਵਰਗੀ ਧੂੜ ਨਾਲ ਭਰੇ ਹੋਏ ਸਨ। ਉਹ ਬਹਾਦਰ ਸੂਰਮੇ ਚਿਤ ਵਿਚ ਉਤਸਾਹ ਨਾਲ ਭਰ ਕੇ ਖਿਝੇ ਹੋਏ ਚੌਹਾਂ ਪਾਸਿਆਂ ਤੋਂ ਉਮਡ ਪਏ ਸਨ। ਉਹ ਅਕੱਟ ਯੋਧੇ ਧੂੜ ਵਾਂਗ ਦਸਾਂ ਦਿਸ਼ਾਵਾਂ ਤੋਂ ਚੜ੍ਹ ਆਏ ਸਨ, (ਉਨ੍ਹਾਂ ਨੂੰ ਕਾਲੀ ਨੇ) ਭੂਮੀ ਉਤੇ ਪਟਕ ਦਿੱਤਾ ਸੀ। ਯੁੱਧ-ਭੂਮੀ ਵਿਚ, ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਸਹਿਤ ਰਣ ਵਿਚ ਸ਼ੋਭਦੀ ਸੀ। ੨੦।

ਬਹੁਤ ਅਧਿਕ ਸਟਾਂ ਵਜਣ ਤੇ ਵੀ ਕੋਈ ਓਟ ਨਹੀਂ ਲਈ ਅਤੇ ਅੰਗਾਂ ਨੂੰ ਵੀ ਢਿਲਾ ਨਹੀਂ ਕੀਤਾ। ਜਿਹੜੇ ਨਿਪਟ ਅਕੱਟ ਸੂਰਮੇ ਸਨ, (ਉਨ੍ਹਾਂ) ਹੰਕਾਰੀਆਂ ਨੂੰ ਛੇਤੀ ਹੀ ਧਰਤੀ ਉਤੇ ਪਟਕਾ ਮਾਰਿਆ। ਜਿਹੜੇ ਵਿਕਟ ਯੋਧੇ ਕਿਸੇ ਤੋਂ ਵੀ (ਯੁੱਧ-ਭੂਮੀ ਵਿਚੋਂ) ਨਹੀਂ ਹਟਾਏ ਜਾ ਸਕੇ, ਉਨ੍ਹਾਂ ਨੂੰ ਛੇਤੀ ਹੀ (ਧਰਤੀ ਉਤੇ) ਸੁਟ ਦਿੱਤਾ। ਯੁੱਧ ਵਿਚ ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਸਹਿਤ ਰਣ-ਭੂਮੀ ਵਿਚ ਸ਼ੋਭਦੀ ਸੀ। ੨੧।

ਧੂੰਏਂ ਵਰਗੀ ਧੂੜ ਨਾਲ ਭਰੇ ਹੋਏ ਸ਼ਰੀਰਾਂ ਵਾਲੇ ਅਤੇ ਲੋਹੇ ਨੂੰ ਕਟ ਸੁਟਣ ਵਾਲੇ ਦੈਂਤ ਧਾ ਕੇ ਪਏ ਸਨ। ਜਿਨ੍ਹਾਂ ਦੇ ਸ਼ਰੀਰ ਪਰਬਤਾਂ ਵਰਗੇ (ਕਾਲੇ) ਸਨ, ਉਹ 'ਜਟੀਲੇ' (ਜਟਾਂ ਵਾਲੇ) ਕਵਚਾਂ ਨਾਲ ਸਜੇ ਹੋਏ ਮਦ ਮਸਤ ਸਨ। ਕਵੀ ਰਾਮ ਕਹਿੰਦੇ ਹਨ (ਕਿ ਉਹ ਦੈਂਤ) ਅਤਿ ਕ੍ਰੋਧਿਤ ਹੋ ਕੇ ਜਗ ਦੇ ਨਾਇਕ ਨਾਲ ਵੀ ਜੰਗ ਕਰਨ ਦੇ ਠਾਠ ਬਣਾਉਂਦੇ ਸਨ। ਉਨ੍ਹਾਂ ਨੂੰ (ਦੇਵੀ ਨੇ) ਝਟਕਾ ਦੇ ਕੇ ਰਣ ਵਿਚ ਪਟਕ ਦਿੱਤਾ। ਰੌਲਾ ਪੈਣ ਤੇ ਰਣ-ਭੂਮੀ ਵਿਚ ਸ਼ੇਰ ਸ਼ੋਭਦਾ ਸੀ। ੨੨।

(ਉਸ) ਡਰਾਉਣੇ ਸਮੇਂ ਵਿਚ ਬਹੁਤ ਹੰਕਾਰੀ ਅਤੇ ਵਿਕਟ ਦੈਂਤਾਂ ਨੂੰ ਵੇਖ ਕੇ (ਨਗਾਰਿਆਂ ਉਤੇ) ਡਗੇ ਵਜਣ ਲਗੇ। ਕਮਾਨਾਂ ਤੋਂ ਬਾਣ ਛੁਟਣ ਲਗੇ (ਪਰ) ਉਨ੍ਹਾਂ ਦੇ ਸ਼ਰੀਰ ਢਿਲੇ ਨਹੀਂ ਹੋਏ। ਜਗਮਾਤ ਨੇ ਚਿਤ ਵਿਚ ਖਿਝ ਕੇ (ਉਨ੍ਹਾਂ) ਗਰਬੀਲੇ ਦੈਂਤਾਂ ਨੂੰ ਤੁਰਤ ਧਰਤੀ ਉਤੇ ਸੁਟ ਦਿੱਤਾ। ਰਣ-ਭੂਮੀ ਵਿਚ ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਸਹਿਤ ਰਣ ਵਿਚ ਸ਼ੋਭਦੀ ਸੀ। ੨੩।

ਰਣ-ਭੂਮੀ ਵਿਚ ਯੁੱਧ ਸ਼ੁਰੂ ਹੋਣ ਤੇ (ਦੇਵੀ ਨੇ) ਕਰੋੜਾਂ ਵੀਰਾਂ ਨੂੰ ਦੋ ਦੋ ਹਿੱਸਿਆਂ ਵਿਚ ਕਟ ਸੁਟਿਆ। ਬਹੁਤ ਸਾਰੇ ਧੜਾਂ ਅਤੇ ਸਿਰਾਂ ਨੂੰ ਖਿਲਾਰ ਦਿੱਤਾ (ਅਤੇ ਉਨ੍ਹਾਂ ਦੇ) ਸ਼ਿਵ ਜੀ ਨੂੰ ਸੁੰਦਰ ਹਾਰ ਪਵਾਏ ਗਏ। ਜਿਧਰ ਨੂੰ (ਦੁਰਗਾ) ਜਾਂਦੀ ਹੈ, ਉਧਰੋਂ ਵੈਰੀ ਕੋਈ ਨ ਕੋਈ ਬਹਾਨਾ ਬਣਾ ਕੇ ਭਜੀ ਜਾ ਰਹੇ ਸਨ। ਯੁੱਧ-ਭੂਮੀ ਵਿਚ ਰੌਲਾ ਪੈਣ ਤੇ ਕਮਲ ਵਰਗੇ ਨੈਣਾਂ ਵਾਲੀ (ਦੇਵੀ) ਰੋਹ ਨਾਲ ਭਰੇ ਹੋਏ ਸ਼ੇਰ ਨਾਲ ਰਣ ਵਿਚ ਸ਼ੋਭਦੀ ਸੀ। ੨੪।

ਸੁੰਭ ਨਿਸੁੰਭ ਤੇ ਆਦਿਕ ਸੂਰ ਸਭੇ ਉਮਡੇ ਕਰਿ ਕੋਪ ਅਖੰਡਾ।
 ਕੋਚ ਕ੍ਰਿਪਾਨ ਕਮਾਨਨ ਬਾਨ ਕਸੇ ਕਰ ਧੋਪ ਫਰੀ ਅਰੁ ਖੰਡਾ।
 ਖੰਡ ਭਏ ਜੁ ਅਖੰਡਲ ਤੇ ਨਹਿ ਜੀਤਿ ਫਿਰੇ ਬਸੁਧਾ ਨਵ ਖੰਡਾ।
 ਤੇ ਜੁਤ ਕੋਪ ਗਿਰੇਬਨਿ ਓਪ ਕ੍ਰਿਪਾਨ ਕੇ ਕੀਨੇ ਕੀਏ ਕਟਿ ਖੰਡਾ। ੨੫।

ਤੋਟਕ ਛੰਦ

ਜਬ ਹੀ ਕਰ ਲਾਲ ਕ੍ਰਿਪਾਨ ਗਹੀ। ਨਹਿ ਮੇ ਤੇ ਪ੍ਰਭਾ ਤਿਹ ਜਾਤ ਕਹੀ।
 ਤਿਹ ਤੇਜੁ ਲਖੇ ਭਟ ਯੋ ਭਟਕੇ। ਮਨੇ ਸੂਰ ਚੜਿਯੋ ਉਡ ਸੇ ਸਟਕੇ। ੨੬।

ਕੁਪਿ ਕਾਲਿ ਕ੍ਰਿਪਾਨ ਕਰੰ ਗਹਿ ਕੈ। ਦਲ ਦੈਤਨ ਬੀਚ ਪਰੀ ਕਹਿ ਕੈ।
 ਘਟਿਕਾ ਇਕ ਬੀਚ ਸਭੇ ਹਨਿਹੈ। ਤੁਮ ਤੇ ਨਹਿ ਏਕ ਬਲੀ ਗਨਿਹੈ। ੨੭।

ਸਵੈਯਾ

ਮੰਦਲ ਤੂਰ ਮ੍ਰਿਦੰਗ ਮੁਚੰਗਨ ਕੀ ਧੁਨਿ ਕੈ ਲਲਕਾਰਿ ਪਰੇ।
 ਅਰੁ ਮਾਨ ਭਰੇ ਮਿਲਿ ਆਨਿ ਅਰੇ ਨ ਗੁਮਾਨ ਕੋ ਛਾਡਿ ਕੈ ਪੈਗੁ ਟਰੇ।
 ਤਿਨ ਕੇ ਜਮ ਜਦਿਪ ਪ੍ਰਾਨ ਹਰੇ ਨ ਮੁਰੇ ਤਬ ਲੋ ਇਹ ਭਾਤਿ ਅਰੇ।
 ਜਸ ਕੋ ਕਰਿ ਕੈ ਨ ਚਲੇ ਡਰਿ ਕੈ ਲਰਿ ਕੈ ਮਰਿ ਕੈ ਭਵ ਸਿੰਧ ਤਰੇ। ੨੮।
 ਜੇਨ ਮਿਟੇ ਬਿਕਟੇ ਭਟ ਕਾਹੂ ਸੋ ਬਾਸਵ ਸੋ ਕਬਹੂੰ ਨ ਪਛੇਲੇ।
 ਤੇ ਗਰਜੇ ਜਬ ਹੀ ਰਨ ਮੈ ਗਨ ਭਾਜਿ ਚਲੇ ਬਿਨੁ ਆਪੁ ਅਕੇਲੇ।
 ਤੇ ਕੁਪਿ ਕਾਲਿ ਕਟੇ ਝਟ ਕੈ ਕਦਲੀ ਬਨ ਜੁਯੋ ਧਰਨੀ ਪਰ ਮੇਲੇ।
 ਸ੍ਰੋਨ ਰੰਗੀਨ ਭਏ ਪਟ ਮਾਨਹੁ ਫਾਗੁ ਸਮੈ ਸਭ ਚਾਚਰਿ ਖੇਲੇ। ੨੯।

ਦੋਹਰਾ

ਚੜੀ ਚੰਡਿਕਾ ਚੰਡ ਹੈ ਤਪਤ ਤਾਂਬੁ ਸੇ ਨੈਨ।
 ਮਤ ਭਈ ਮਦਰਾ ਭਏ ਬਕਤ ਅਟਪਟੇ ਬੈਨ। ੩੦।

ਸਵੈਯਾ

ਸਭ ਸਤ੍ਰੁਨ ਕੇ ਹਨਿਹੈ ਛਿਨ ਮੈ ਸੁ ਕਹਿਯੋ ਬਚ ਕੋਪ ਕੀਯੋ ਮਨ ਮੈ।
 ਤਰਵਾਰਿ ਸੰਭਾਰਿ ਮਹਾ ਬਲ ਧਾਰਿ ਧਵਾਇ ਕੈ ਸਿੰਘ ਧਸੀ ਰਨ ਮੈ।
 ਜਗਮਾਤ ਕੇ ਆਯੁਧੁ ਹਾਥਨ ਮੈ ਚਮਕੈ ਐਸੇ ਦੈਤਨ ਕੇ ਗਨ ਮੈ।
 ਲਪਕੈ ਝਪਕੈ ਬੜਵਾਨਲ ਕੀ ਦਮਕੈ ਮਨੇ ਬਾਰਿਧ ਕੇ ਬਨ ਮੈ। ੩੧।

ਕੋਪ ਅਖੰਡ ਕੈ ਚੰਡਿ ਪ੍ਰਚੰਡ ਮਿਆਨ ਤੇ ਕਾਢਿ ਕ੍ਰਿਪਾਨ ਗਹੀ।
 ਦਲ ਦੇਵ ਐ ਦੈਤਨ ਕੀ ਪ੍ਰਤਿਨਾ ਲਖਿ ਤੇਗ ਛਟਾ ਛਬ ਰੀਝ ਰਹੀ।

ਸੁੰਭ ਅਤੇ ਨਿਸੁੰਭ ਆਦਿਕ ਸਾਰੇ ਸੂਰਮੇ ਅਖੰਡ ਕ੍ਰੋਧ ਨਾਲ ਉਮਡ ਪਏ। ਉਨ੍ਹਾਂ ਨੇ ਕਵਚ ਅਤੇ ਕ੍ਰਿਪਾਨਾਂ ਧਾਰਨ ਕੀਤੀਆਂ ਹੋਈਆਂ ਹਨ ਅਤੇ ਕਮਾਨਾਂ ਉਤੇ ਬਾਣ ਕਸੇ ਹੋਏ ਹਨ ਅਤੇ ਹੱਥ ਵਿਚ ਤਲਵਾਰਾਂ ਅਤੇ ਖੰਡੇ ਪਕੜੇ ਹੋਏ ਹਨ। ਜਿਨ੍ਹਾਂ ਨੇ ਨੌ ਖੰਡ ਪ੍ਰਿਥਵੀ ਨੂੰ ਜਿਤਿਆ ਹੋਇਆ ਹੈ ਅਤੇ ਜੋ ਇੰਦਰ ('ਅਖੰਡਲ') ਤੋਂ ਵੀ ਖੰਡਿਤ ਨਹੀਂ ਹੋਏ ਹਨ। ਉਨ੍ਹਾਂ ਨੂੰ ਕਾਲੀ ਨੇ ਗੁੱਸੇ ਵਿਚ ਆ ਕੇ ਕ੍ਰਿਪਾਨ ਨਾਲ ਟੋਟੇ ਟੋਟੇ ਕਰ ਕੇ ਸੁਟ ਦਿੱਤਾ ਹੈ। ੨੫।

ਤੌਟਕ ਛੰਦ

ਜਦੋਂ ਕਾਲੀ ਨੇ ਹੱਥ ਵਿਚ ਕ੍ਰਿਪਾਨ ਪਕੜੀ, ਉਸ ਦੀ ਸ਼ੋਭਾ ਦਾ ਮੇਰੇ ਪਾਸੋਂ ਵਰਣਨ ਨਹੀਂ ਸੀ ਕੀਤਾ ਜਾ ਸਕਦਾ। ਉਸ ਦੇ ਤੇਜ ਨੂੰ ਵੇਖ ਕੇ ਸੂਰਮੇ ਇਸ ਤਰ੍ਹਾਂ ਭਜ ਗਏ ਮਾਨੋ ਸੂਰਜ ਦੇ ਚੜ੍ਹਨ ਨਾਲ ਤਾਰੇ ਲੁਕ ਗਏ ਹੋਣ। ੨੬।

ਕਾਲੀ ਹੱਥ ਵਿਚ ਤਲਵਾਰ ਲੈ ਕੇ ਕ੍ਰੋਧ ਨਾਲ ਦੈਂਤਾਂ ਦੇ ਦਲ ਵਿਚ ਕੁਦ ਪਈ, ਇਹ ਕਹਿ ਕੇ ਕਿ ਇਕ ਘੜੀ ਵਿਚ ਸਭ ਨੂੰ ਮਾਰ ਸੁਟਾਂਗੀ ਅਤੇ ਤੁਹਾਡੇ ਵਿਚੋਂ ਇਕ ਵੀ ਬਲੀ ਨਹੀਂ ਰਹਿਣ ਦਿਆਂਗੀ। ੨੭।

ਸਵੈਯਾ

ਢੋਲ, ਤੂਰ, ਮ੍ਰਿਦੰਗ ਅਤੇ ਮੁਚੰਗਾਂ ਦੀ ਧੁਨੀ ਨਾਲ (ਸੂਰਮੇ) ਲਲਕਾਰ ਕੇ ਪੈ ਗਏ। (ਉਹ) ਹੰਕਾਰ ਨਾਲ ਭਰੇ ਹੋਏ, ਮਿਲ ਕੇ ਆ ਡਟੇ ਹਨ ਅਤੇ ਹੰਕਾਰ ਨੂੰ ਛਡ ਕੇ ਕਦਮ ਪਿਛੇ ਹਟਾਂਦੇ ਨਹੀਂ ਹਨ। ਭਾਵੇਂ ਜਮ ਨੇ ਉਨ੍ਹਾਂ ਦੇ ਪ੍ਰਾਣ ਹਰ ਲਏ ਹੋਣ, ਤਦ ਵੀ ਉਹ ਮੁੜਦੇ ਨਹੀਂ ਹਨ, (ਪੂਰੀ ਤਰ੍ਹਾਂ) ਡਟੇ ਹੋਏ ਹਨ। (ਉਹ) ਭੈ ਮੁਕਤ ਹੋ ਕੇ ਅਤੇ ਜਸ ਖਟ ਕੇ ਲੜਦੇ ਹੋਏ ਮਾਰੇ ਗਏ ਹਨ ਅਤੇ ਭਵ-ਸਾਗਰ ਵਿਚੋਂ ਤਰ ਗਏ ਹਨ। ੨੮।

ਜਿਹੜੇ ਵਿਕਟ ਸੂਰਮੇ ਕਿਸੇ ਤੋਂ ਨਹੀਂ ਮਿਟੇ ਸਨ ਅਤੇ ਇੰਦਰ ('ਬਾਸਵ') ਵਰਗੇ (ਉਨ੍ਹਾਂ ਨੂੰ) ਪਿਛੇ ਨਹੀਂ ਧਕ ਸਕੇ ਸਨ। ਜਦੋਂ ਉਹ ਰਣ-ਭੂਮੀ ਵਿਚ ਗਏ ਤਾਂ ਬਿਨਾ ਕਾਲੀ ਦੇਵੀ ਦੇ ਹੋਰ ਸਭ ਭਜ ਗਏ। ਉਨ੍ਹਾਂ ਨੂੰ ਕਾਲੀ ਨੇ ਕ੍ਰੋਧਿਤ ਹੋ ਕੇ ਕਟ ਕੇ ਸੁਟ ਦਿੱਤਾ ਜਿਵੇਂ ਕੇਲੇ ਦੇ ਬਨ ਨੂੰ ਧਰਤੀ ਉਤੇ (ਕਟ ਕੇ) ਵਿਛਾ ਦਿੱਤਾ ਜਾਂਦਾ ਹੈ। (ਉਨ੍ਹਾਂ ਦੇ) ਬਸਤ੍ਰ ਲਹੂ ਨਾਲ ਰੰਗੇ ਗਏ, ਮਾਨੋ ਹੋਲੀ ਦੇ ਸਮੇਂ ਸਭ ਗਿੱਧਾ ਪਾ ਰਹੇ ਹੋਣ। ੨੯।

ਦੌਹਰਾ

ਚੰਡੀ ਪ੍ਰਚੰਡ ਹੋ ਕੇ ਚੜ੍ਹ ਪਈ; ਉਸ ਦੇ ਨੈਣ ਤਾਂਬੇ ਵਾਂਗ ਤਪ ਰਹੇ ਸਨ। ਸ਼ਰਾਬ ਨਾਲ ਮਦ ਮਸਤ ਹੋ ਕੇ ਅਟਪਟੇ ਬੋਲ ਬੋਲਣ ਲਗ ਗਈ ਸੀ। ੩੦।

ਸਵੈਯਾ

(ਦੇਵੀ ਨੇ) ਮਨ ਵਿਚ ਕ੍ਰੋਧ ਕਰ ਕੇ ਇਹ ਬੋਲ ਬੋਲੇ ਕਿ ਸਾਰਿਆਂ ਵੈਰੀਆਂ ਨੂੰ (ਮੈਂ) ਛਿਣ ਭਰ ਵਿਚ ਮਾਰ ਦਿਆਂਗੀ। ਤਲਵਾਰ ਨੂੰ ਸੰਭਾਲ ਕੇ, ਮਹਾਨ ਬਲ ਨੂੰ ਧਾਰਨ ਕਰ ਕੇ ਅਤੇ ਸ਼ੇਰ ਨੂੰ ਭਜਾ ਕੇ ਰਣ-ਭੂਮੀ ਵਿਚ ਧਸ ਗਈ। ਦੈਂਤਾਂ ਦੇ ਉਂਡ ਵਿਚ ਜਗਮਾਤ (ਦੇਵੀ) ਦੇ ਹੱਥਾਂ ਵਿਚ ਹਥਿਆਰ ਇਸ ਤਰ੍ਹਾਂ ਚਮਕ ਰਹੇ ਸਨ, ਮਾਨੋ ਸਮੁੰਦਰ ਦੇ ਬਨ ਵਿਚ ਬੜਵਾਨਲ ਦੀਆਂ ਲਾਟਾਂ ਨਿਕਲ ਰਹੀਆਂ ਹੋਣ। ੩੧।

ਅਖੰਡ ਕ੍ਰੋਧ ਨਾਲ ਪ੍ਰਚੰਡ ਹੋ ਕੇ ਚੰਡੀ ਨੇ ਮਿਆਨ ਵਿਚੋਂ ਕ੍ਰਿਪਾਨ ਕਢ ਲਈ। ਦੇਵਤਿਆਂ ਅਤੇ ਦੈਂਤਾਂ ਦੀ ਸੈਨਾ ('ਪ੍ਰਤਿਨਾ') ਤੇਗ ਦੀ ਛਬੀ ਨੂੰ ਵੇਖ ਕੇ ਪ੍ਰਸੰਨ ਹੋ ਗਈ। (ਉਹ)

ਸਿਰ ਚਿਛਰ ਕੇ ਇਹ ਭਾਂਤਿ ਪਰੀ ਨਹਿ ਮੇ ਤੇ ਪ੍ਰਭਾ ਤਿਹ ਜਾਤ ਕਹੀ।
ਰਿਪੁ ਮਾਰਿ ਕੈ ਫਾਰਿ ਪਹਾਰ ਸੇ ਬੈਰੀ ਪਤਾਰ ਲਗੇ ਤਰਵਾਰਿ ਬਹੀ। ੩੨।

ਦੋਹਰਾ

ਤੁਪਕ ਤਬਰ ਬਰਛੀ ਬਿਸਿਖ ਅਸਿ ਅਨੇਕ ਝਮਕਾਹਿ।
ਧੁਜਾ ਪਤਾਕਾ ਫਰਹਰੈ ਭਾਨ ਨ ਹੇਰੇ ਜਾਹਿ। ੩੩।
ਰਨ ਮਾਰੂ ਬਾਜੈ ਘਨੇ ਗਗਨ ਗੀਧ ਮੰਡਰਾਹਿ।
ਚਟਪਟ ਦੈ ਜੋਧਾ ਬਿਕਟ ਝਟਪਟ ਕਟਿ ਕਟਿ ਜਾਹਿ। ੩੪।
ਅਨਿਕ ਤੂਰ ਭੇਰੀ ਪ੍ਰਣਵ ਗੋਮੁਖ ਅਨਿਕ ਮ੍ਰਿਦੰਗ।
ਸੰਖ ਬੇਨੁ ਬੀਨਾ ਬਜੀ ਮੁਰਲੀ ਮੁਰਜ ਮੁਚੰਗ। ੩੫।
ਨਾਦ ਨਫੀਰੀ ਕਾਨਰੇ ਦੁੰਦਭ ਬਜੇ ਅਨੇਕ।
ਸੁਨਿ ਮਾਰੂ ਕਾਤਰ ਭਿਰੇ ਰਨ ਤਜਿ ਫਿਰਿਯੋ ਨ ਏਕ। ੩੬।

ਕਿਚਪਚਾਇ ਜੋਧਾ ਮੰਡਹਿ ਲਰਹਿ ਸਨੰਮੁਖ ਆਨ।
ਧੁਕਿ ਧੁਕਿ ਪਰੈ ਕਬੰਧ ਭੂਅ ਸੁਰ ਪੁਰ ਕਰੈ ਪਯਾਨ। ੩੭।
ਰਨ ਫਿਕਰਤ ਜੰਬੁਕ ਫਿਰਹਿ ਆਸਿਖ ਅਚਵਤ ਪ੍ਰੇਤ।
ਗੀਧ ਮਾਸ ਲੈ ਲੈ ਉਡਹਿ ਸੁਭਟ ਨ ਛਾਡਹਿ ਖੇਤ। ੩੮।

ਸਵੈਯਾ

ਨਿਸ ਨਨਾਦ ਡਹ ਡਹ ਡਾਮਰ ਦੈ ਦੈ ਦਮਾਮਨ ਕੋ ਨਿਜਕਾਨੇ।
ਭੂਰ ਦਈਤਨ ਕੋ ਦਲ ਦਾਰੁਨ ਦੀਹ ਹੁਤੇ ਕਰਿ ਏਕ ਨ ਜਾਨੇ।
ਜੀਤਿ ਫਿਰੈ ਨਵਖੰਡਨ ਕੋ ਨਹਿ ਬਾਸਵ ਸੇ ਕਬਹੂੰ ਡਰਪਾਨੇ।
ਤੇ ਤੁਮ ਸੋ ਲਰਿ ਕੈ ਮਰਿ ਕੈ ਭਟ ਅੰਤ ਕੋ ਅੰਤ ਕੇ ਧਾਮ ਸਿਧਾਨੇ। ੩੯।

ਦੋਹਰਾ

ਰਨ ਡਾਕਿਨਿ ਡਹਕਤ ਫਿਰਤ ਕਹਕਤ ਫਿਰਤ ਮਸਾਨ।
ਬਿਨੁ ਸੀਸਨ ਡੋਲਤ ਸੁਭਟ ਗਹਿ ਗਹਿ ਕਰਨ ਕ੍ਰਿਪਾਨ। ੪੦।

ਅਸਿ ਅਨੇਕ ਕਾਢੇ ਕਰਨ ਲਰਹਿ ਸੁਭਟ ਸਮੁਹਾਇ।
ਲਰਿ ਗਿਰਿ ਮਰਿ ਭੂ ਪਰ ਪਰੈ ਬਰੈ ਬਰੰਗਨਿ ਜਾਇ। ੪੧।
ਅਨਤਰਯਾ ਜ੍ਯੋ ਸਿੰਧੁ ਕੋ ਚਹਤ ਤਰਨ ਕਰਿ ਜਾਉ।
ਬਿਨੁ ਨੌਕਾ ਕੈਸੇ ਤਰੈ ਲਏ ਤਿਹਾਰੋ ਨਾਉ। ੪੨।
ਮੂਕ ਉਚਰੈ ਸਾਸਤ੍ਰ ਖਟ ਪਿੰਗ ਗਿਰਨ ਚੜਿ ਜਾਇ।
ਅੰਧ ਲਖੈ ਬਦਰੋ ਸੁਨੈ ਜੋ ਤੁਮ ਕਰੋ ਸਹਾਇ। ੪੩।

ਚਿਛਰ ਰਾਖਸ਼ ਦੇ ਸਿਰ ਵਿਚ ਇਸ ਤਰ੍ਹਾਂ ਪਈ ਕਿ ਮੈਂ ਉਸ ਦੀ ਪ੍ਰਭਾ ਦਾ ਵਰਣਨ ਨਹੀਂ ਕਰ ਸਕਦਾ। (ਉਹ) ਤਲਵਾਰ ਦੁਸ਼ਮਣ ਨੂੰ ਮਾਰ ਕੇ ਅਤੇ ਪਹਾੜ ਜੇਡੇ ਵੈਰੀ ਨੂੰ ਫਾੜ ਕੇ ਪਾਤਾਲ ਵਿਚ ਜਾ ਵਜੀ।੩੨।

ਦੋਹਰਾ

ਤੁਪਕ, ਤਬਰ, ਬਰਛੀ, ਬਾਣ, ਤਲਵਾਰ ਆਦਿ ਅਨੇਕ (ਸ਼ਸਤ੍ਰ) ਚਮਕ ਰਹੇ ਹਨ ਅਤੇ ਪੁਜਾ ਤੇ ਝੰਡੇ (ਇਸ ਤਰ੍ਹਾਂ) ਝੁਲ ਰਹੇ ਹਨ ਕਿ ਸੂਰਜ ਵੀ ਵਿਖਾਈ ਨਹੀਂ ਦਿੰਦਾ ਹੈ।੩੩।
ਰਣ ਵਿਚ ਬਹੁਤ ਮਾਰੂ ਵਾਜੇ ਵਜ ਰਹੇ ਹਨ ਅਤੇ ਆਕਾਸ਼ ਵਿਚ ਗਿਰਝਾਂ ਮੰਡਰਾ ਰਹੀਆਂ ਹਨ ਅਤੇ ਵਿਕਟ ਯੋਧੇ ਝਟਪਟ ਕਟੇ ਜਾ ਕੇ (ਡਿਗ ਰਹੇ ਹਨ)।੩੪।

ਭੇਰੀ, ਤੂਰ, ਪ੍ਰਣਵ, ਗੋਮੁਖ, ਮ੍ਰਿਦੰਗ, ਸੰਖ, ਬੇਨ, ਬੀਨਾ, ਮੁਰਲੀ, ਮੁਰਜ, ਮੁਚੰਗ ਆਦਿ ਅਨੇਕ ਤਰ੍ਹਾਂ ਦੇ ਵਾਜੇ ਵਜਣ ਲਗ ਗਏ ਹਨ।੩੫।

ਨਫੀਰੀ, ਕਾਨਰੇ, ਦੁੰਦਭ ਆਦਿ ਅਨੇਕ ਨਾਦਕਾਰੀ ਵਾਜੇ ਵਜ ਰਹੇ ਹਨ। (ਰਣ) ਵਿਚ ਮਾਰੂ (ਨਗਾਰਿਆਂ ਦੀ ਆਵਾਜ਼) ਸੁਣ ਕੇ ਡਰਪੋਕ ਵੀ ਲੜਨ ਲਗ ਗਏ ਹਨ ਅਤੇ ਰਣ-ਭੂਮੀ ਨੂੰ ਛਡ ਕੇ ਇਕ ਵੀ ਨਹੀਂ ਖਿਸਕਿਆ ਹੈ।੩੬।

ਕਚੀਚੀਆਂ ਖਾ ਕੇ ਸੂਰਮੇ ਇਕ ਦੂਜੇ ਦੇ ਸਾਹਮਣੇ ਆ ਕੇ ਯੁੱਧ ਕਰਨ ਲਗੇ ਹਨ। ਧੜ ਉਛਲ ਉਛਲ ਕੇ ਧਰਤੀ ਉਤੇ ਡਿਗਦੇ ਹਨ ਅਤੇ ਸਵਰਗ ਨੂੰ ਚਲੇ ਜਾ ਰਹੇ ਹਨ।੩੭।

ਰਣ-ਭੂਮੀ ਵਿਚ ਗਿਦੜ ਹੌਂਕਦੇ ਫਿਰਦੇ ਹਨ ਅਤੇ ਪ੍ਰੇਤ ਮਾਸ ਖਾ ਰਹੇ ਹਨ। ਗਿਰਝਾਂ ਮਾਸ ਲੈ ਲੈ ਕੇ ਉਡ ਰਹੀਆਂ ਹਨ ਅਤੇ ਯੋਧੇ ਯੁੱਧ-ਭੂਮੀ ਨੂੰ ਬਿਲਕੁਲ ਨਹੀਂ ਛਡ ਰਹੇ।੩੮।

ਸਵੈਯਾ

ਧੌਸੇ ਦੀ ਆਵਾਜ਼ ਅਤੇ ਡਮਰੂਆਂ ਦੀ ਡਹਿ ਡਹਿ ਅਤੇ ਦਮਾਮਿਆਂ ਦੀ ਦੈ ਦੈ ਨੇੜੇ ਆ ਗਈ ਹੈ। ਦੈਂਤਾਂ ਦੇ ਬਹੁਤ ਭਾਰੀ ਅਤੇ ਭਿਆਨਕ ਦਲ ਬਹੁਤ ਵੱਡੇ ਸਨ, ਪਰ (ਹੇ ਦੇਵੀ!) ਤੂੰ ਇਕ ਦੀ ਵੀ ਪਰਵਾਹ ਨਹੀਂ ਕੀਤੀ। (ਜੇ) ਨੌਂ ਖੰਡਾਂ ਨੂੰ ਜਿਤ ਕੇ ਫਿਰਦੇ ਹਨ ਅਤੇ ਇੰਦਰ ਤੋਂ ਵੀ ਕਦੇ ਨਹੀਂ ਡਰਦੇ ਹਨ, ਉਹ ਯੋਧੇ (ਹੇ ਦੇਵੀ!) ਤੇਰੇ ਨਾਲ ਲੜ ਕੇ ਅਤੇ ਅੰਤ ਨੂੰ ਮਰ ਕੇ ਯਮਰਾਜ ਦੇ ਘਰ ਨੂੰ ਚਲੇ ਗਏ ਹਨ।੩੯।

ਦੋਹਰਾ

ਰਣ ਵਿਚ ਡਾਕਣੀਆਂ ਡਕਾਰਦੀਆਂ ਫਿਰਦੀਆਂ ਹਨ ਅਤੇ ਪ੍ਰੇਤ ('ਮਸਾਨ') ਕਿਲਕਾਰੀਆਂ ਮਾਰ ਰਹੇ ਹਨ। ਬਿਨਾ ਸਿਰਾਂ ਦੇ ਯੋਧੇ ਕ੍ਰਿਪਾਨਾਂ ਪਕੜ ਪਕੜ ਕੇ (ਯੁੱਧ-ਭੂਮੀ ਵਿਚ) ਘੁੰਮ ਰਹੇ ਹਨ।੪੦।

ਹੱਥਾਂ ਵਿਚ ਅਨੇਕ ਤਲਵਾਰਾਂ ਕਢ ਕੇ ਸੂਰਮੇ ਸਾਹਮਣੇ ਹੋ ਕੇ ਲੜ ਰਹੇ ਹਨ। ਲੜਦੇ ਹੋਏ ਭੂਮੀ ਉਤੇ ਮਰ ਕੇ ਡਿਗ ਰਹੇ ਹਨ ਅਤੇ ਜਾ ਕੇ ਅਪੰਛਰਾਵਾਂ ਨੂੰ ਵਰ ਰਹੇ ਹਨ।੪੧।

(ਹੇ ਦੇਵੀ!) ਅਣਤਾਰੂ ਜੇ ਸਮੁੰਦਰ ਨੂੰ ਤਰ ਕੇ ਜਾਣਾ ਚਾਹੇ ਤਾਂ ਉਹ ਤੇਰਾ ਨਾਮ ਲੀਣ ਦੀ ਨੌਕਾ ਤੋਂ ਬਿਨਾ ਕਿਵੇਂ ਤਰ ਸਕਦਾ ਹੈ।੪੨।

(ਹੇ ਦੇਵੀ!) ਜੇ ਤੁਸੀਂ ਸਹਾਇਤਾ ਕਰੋ ਤਾਂ ਗੁੰਗਾ ਛੇ ਸ਼ਾਸਤ੍ਰ ਉਚਾਰ ਸਕਦਾ ਹੈ, ਪਿੰਗਲਾ ਪਰਬਤ ਚੜ੍ਹ ਸਕਦਾ ਹੈ, ਅੰਨ੍ਹਾ ਵੇਖ ਸਕਦਾ ਹੈ ਅਤੇ ਬੋਲਾ ਸੁਣ ਸਕਦਾ ਹੈ।੪੩।

ਅਰਘ ਗਰਭ ਨ੍ਰਿਪ ਤ੍ਰਿਯਨ ਕੇ ਭੇਦ ਨ ਪਾਯੋ ਜਾਇ।
 ਤਉ ਤਿਹਾਰੀ ਕ੍ਰਿਪਾ ਤੇ ਕਛੁ ਕਛੁ ਕਹੋ ਬਨਾਇ। ੪੪।
 ਪ੍ਰਥਮ ਮਾਨਿ ਤੁਮ ਕੋ ਕਹੋ ਜਥਾ ਬੁਧਿ ਬਲੁ ਹੋਇ।
 ਘਟਿ ਕਬਿਤਾ ਲਖਿ ਕੈ ਕਬਹਿ ਹਾਸ ਨ ਕਰਿਯਹੁ ਕੋਇ। ੪੫।
 ਪ੍ਰਥਮ ਧ੍ਯਾਇ ਸ੍ਰੀ ਭਗਵਤੀ ਬਰਨੋ ਤ੍ਰਿਯਾ ਪ੍ਰਸੰਗ।
 ਮੇ ਘਟ ਮੈ ਤੁਮ ਹੈ ਨਦੀ ਉਪਜਹੁ ਬਾਕ ਤਰੰਗ। ੪੬।

ਸਵੈਯਾ

ਮੇਰੁ ਕਿਯੋ ਤ੍ਰਿਣ ਤੇ ਮੁਹਿ ਜਾਹਿ ਗਰੀਬ ਨਿਵਾਜ ਨ ਦੂਸਰ ਤੋਸੋ।
 ਭੂਲ ਛਿਮੇ ਹਮਰੀ ਪ੍ਰਭੁ ਆਪੁਨ ਭੂਲਨਹਾਰ ਕਹੂੰ ਕੋਊ ਮੋਸੋ।
 ਸੇਵ ਕਰੈ ਤੁਮਰੀ ਤਿਨ ਕੇ ਛਿਨ ਮੈ ਧਨ ਲਾਗਤ ਧਾਮ ਭਰੋਸੋ।
 ਯਾ ਕਲਿ ਮੈ ਸਭਿ ਕਲਿ ਕ੍ਰਿਪਾਨ ਕੀ ਭਾਰੀ ਭੁਜਾਨ ਕੋ ਭਾਰੀ ਭਰੋਸੋ। ੪੭।

ਖੰਡਿ ਅਖੰਡਨ ਖੰਡ ਕੈ ਚੰਡਿ ਸੁ ਮੁੰਡ ਰਹੇ ਛਿਤ ਮੰਡਲ ਮਾਹੀ।
 ਦੰਡਿ ਅਦੰਡਨ ਕੋ ਭੁਜਦੰਡਨ ਭਾਰੀ ਘਮੰਡ ਕਿਯੋ ਬਲ ਬਾਹੀ।
 ਥਾਪਿ ਅਖੰਡਲ ਕੋ ਸੁਰ ਮੰਡਲ ਨਾਦ ਸੁਨਿਯੋ ਬ੍ਰਹਮੰਡ ਮਹਾ ਹੀ।
 ਕੂਰ ਕਵੰਡਲ ਕੋ ਰਨ ਮੰਡਲ ਤੇ ਸਮ ਸੁਰ ਕੋਊ ਕਹੂੰ ਨਾਹੀ। ੪੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਚੰਡੀ ਚਰਿਤ੍ਰੇ ਪ੍ਰਥਮ ਧ੍ਯਾਇ ਸਮਾਪਤਮ
 ਸਤੁ ਸੁਭਮ ਸਤੁ। ੧। ੪੮। ਅਫਸ੍ਰੀ।

ਦੋਹਰਾ

ਚਿਤ੍ਰਵਤੀ ਨਗਰੀ ਬਿਖੈ ਚਿਤ੍ਰ ਸਿੰਘ ਨ੍ਰਿਪ ਏਕ।
 ਤੇ ਕੇ ਗ੍ਰਿਹ ਸੰਪਤਿ ਘਨੀ ਰਥ ਗਜ ਬਾਜ ਅਨੇਕ। ੧।
 ਤਾ ਕੇ ਰੂਪ ਅਨੂਪ ਅਤਿ ਜੋ ਬਿਧਿ ਧਰਿਯੋ ਸੁਧਾਰਿ।
 ਸੁਰੀ ਆਸੁਰੀ ਕਿੰਨ੍ਹਨੀ ਰੀਝਿ ਰਹਤ ਪੁਰ ਨਾਰਿ। ੨।
 ਏਕ ਅਪਸਰਾ ਇੰਦ੍ਰ ਕੇ ਜਾਤ ਸਿੰਗਾਰ ਬਨਾਇ।
 ਨਿਰਖ ਰਾਇ ਅਟਕਤਿ ਭਈ ਕੰਜ ਭਵਰ ਕੇ ਭਾਇ। ੩।

ਅਤਿਲ

ਰਹੀ ਅਪਸਰਾ ਰੀਝਿ ਰੂਪ ਲਖਿ ਰਾਇ ਕੋ।
 ਪਠੀ ਦੂਤਿਕਾ ਛਲ ਕਰਿ ਮਿਲਨ ਉਪਾਇ ਕੋ।
 ਬਿਨੁ ਪ੍ਰੀਤਮ ਕੇ ਮਿਲੇ ਹਲਾਹਲ ਪੀਵਹੋ।
 ਹੋ ਮਾਰਿ ਕਟਾਰੀ ਮਚਿਹੋ ਘਰੀ ਨ ਜੀਵਹੋ। ੪।

ਮੋਤੀ ('ਅਰਘ'), ਗਰਭ, ਰਾਜਾ ਅਤੇ ਇਸਤਰੀ ਦਾ ਭੇਦ ਨਹੀਂ ਪਾਇਆ ਜਾ ਸਕਦਾ। ਫਿਰ ਵੀ ਤੇਰੀ ਕ੍ਰਿਪਾ ਨਾਲ ਕੁਝ ਕੁਝ ਬਣਾ ਕੇ ਕਹਿੰਦਾ ਹਾਂ। ੪੪।

ਪਹਿਲਾ ਤੁਹਾਨੂੰ ਮੰਨਾ ਕੇ ਯਥਾ ਬੁੱਧੀ ਬਲ (ਰਚਨਾ) ਕਥਨ ਕਰਦਾ ਹਾਂ। (ਜੇ) ਕਵਿਤਾ ਵਿਚ ਹੋ ਕਵੀਓ! ਕੋਈ ਘਾਟ ਲਗੇ, ਤਾਂ ਮੇਰੀ ਹਾਸੀ ਨ ਕਰਨਾ। ੪੫।

ਪਹਿਲਾ ਅਧਿਆਇ ਸ੍ਰੀ ਭਗਵਤੀ (ਦਾ ਕਹਿ ਕੇ ਹੁਣ) ਤ੍ਰਿਆ ਪ੍ਰਸੰਗ ਦਾ ਵਰਣਨ ਕਰਦਾ ਹਾਂ। (ਹੋ ਦੇਵੀ!) ਤੁਸੀਂ ਮੇਰੇ ਸ਼ਰੀਰ ਵਿਚ ਨਦੀ ਬਣ ਜਾਓ, (ਤਾਂ ਜੋ ਉਸ ਵਿਚੋਂ) ਵਾਕ ਰੂਪੀ ਤਰੰਗਾਂ ਪੈਦਾ ਹੋਣ। ੪੬।

ਸਵੈਯਾ

(ਤੁਸੀਂ) ਮੈਨੂੰ ਇਕ ਤੀਲੇ ਤੋਂ ਸੁਮੇਰ ਪਰਬਤ ਬਣਾ ਦਿੱਤਾ ਹੈ; ਤੁਹਾਡੇ ਵਰਗਾ ਹੋਰ ਕੋਈ ਦੂਜਾ ਗਰੀਬ ਨਿਵਾਜ਼ ਨਹੀਂ ਹੈ। ਹੋ ਪ੍ਰਭੂ! ਤੁਸੀਂ ਮੇਰੀ ਭੁਲ ਮਾਫ਼ ਕਰ ਦਿਓ ਕਿਉਂਕਿ ਮੇਰੇ ਵਰਗਾ ਹੋਰ ਕੋਈ ਭੁਲਣਹਾਰ ਨਹੀਂ ਹੈ। (ਜੇ) ਤੁਹਾਡੀ ਸੇਵਾ ਕਰਦਾ ਹੈ, ਉਨ੍ਹਾਂ ਦੇ ਛਿਣ ਭਰ ਵਿਚ ਧਨ ਨਾਲ ਘਰ ਭਰ ਦਿੰਦੇ ਹੋ। ਇਸ ਕਲਿਯੁਗ ਵਿਚ ਕਾਲੀ ਦੀ ਕ੍ਰਿਪਾਨ ਅਤੇ (ਉਸ ਦੀਆਂ) ਭਾਰੀ ਭੁਜਾਵਾਂ ਦਾ ਵੱਡਾ ਭਰੋਸਾ ਹੈ। ੪੭।

ਨ ਖੰਡਿਤ ਕੀਤੇ ਜਾ ਸਕਣ ਵਾਲੇ (ਸੁਰਮਿਆਂ ਨੂੰ) ਮਾਰ ਕੇ ਚੰਡੀ ਨੇ (ਉਨ੍ਹਾਂ ਦੇ) ਸਿਰ ਯੁੱਧ-ਭੂਮੀ ਵਿਚ ਸੁਟ ਦਿੱਤੇ ਹਨ। ਨ ਦੰਡੇ ਜਾ ਸਕਣ ਵਾਲਿਆਂ ਨੂੰ ਭੁਜ ਦੰਡਾਂ ਨਾਲ ਦੰਡਿਤ ਕੀਤਾ ਅਤੇ ਬਲਵਾਨਾਂ ਦਾ ਘਮੰਡ ਦੂਰ ਕੀਤਾ। ਇੰਦਰ ('ਅਖੰਡਲ') ਨੂੰ ਸਵਰਗ ਵਿਚ ਸਥਾਪਿਤ ਕੀਤਾ (ਜਿਸ ਦੀ ਖੁਸ਼ੀ ਦਾ) ਨਾਦ ਬ੍ਰਹਮੰਡ ਵਿਚ ਸੁਣਿਆ ਗਿਆ। (ਤੁਸੀਂ) ਯੁੱਧ-ਭੂਮੀ ਵਿਚ ਕਠੋਰ ਧਨੁਸ਼ ਨੂੰ ਧਾਰਨ ਕਰਨ ਵਾਲੀ ਹੋ, ਤੁਹਾਡੇ ਵਰਗਾ ਸੂਰਵੀਰ ਹੋਰ ਕੋਈ ਨਹੀਂ ਹੈ। ੪੮। ੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਚੰਡੀ ਚਰਿਤ੍ਰ ਦੇ ਪਹਿਲੇ ਅਧਿਆਇ ਦੀ ਸਮਾਪਤੀ,
ਸਭ ਸੁਭ ਹੈ। ੧। ੪੮। ਚਲਦਾ।*

ਦੋਹਰਾ

ਚਿਤ੍ਰਵਤੀ ਨਾਂ ਦੀ ਨਗਰੀ ਵਿਚ ਚਿਤ੍ਰ ਸਿੰਘ ਨਾਂ ਦਾ ਇਕ ਰਾਜਾ ਸੀ। ਉਸ ਦੇ ਘਰ ਬਹੁਤ ਧਨ-ਦੌਲਤ ਅਤੇ ਅਨੇਕ ਰਥ, ਹਾਥੀ, ਘੋੜੇ ਸਨ। ੧। ਉਸ ਨੂੰ ਵਿਧਾਤਾ ਨੇ ਚੰਗੀ ਤਰ੍ਹਾਂ ਅਨੂਪਮ ਰੂਪ ਪ੍ਰਦਾਨ ਕੀਤਾ ਸੀ। (ਉਸ ਉਤੇ) ਦੇਵ-ਪਤਨੀਆਂ, ਦੈਤ-ਪਤਨੀਆਂ ਅਤੇ ਕਿੰਨਰ-ਇਸਤਰੀਆਂ ਅਤੇ ਸ਼ਹਿਰਨਾਂ ਰੀਝ ਜਾਂਦੀਆਂ ਸਨ। ੨। ਇਕ ਅਪੰਛਰਾ ਸਿੰਗਾਰ ਕਰ ਕੇ ਇੰਦਰ ਪਾਸ ਜਾ ਰਹੀ ਸੀ। (ਉਸ) ਰਾਜੇ ਨੂੰ ਵੇਖ ਕੇ (ਅਪੰਛਰਾ) ਅਟਕ ਗਈ ਜਿਵੇਂ ਕਮਲ ਦੇ ਫੁੱਲ ਨੂੰ ਵੇਖ ਕੇ ਭੋਰਾ ਰੁਕ ਜਾਂਦਾ ਹੈ। ੩।

ਅਤਿਲ

ਰਾਜੇ ਦੇ ਰੂਪ ਨੂੰ ਵੇਖ ਕੇ ਅਪੰਛਰਾ ਮੋਹਿਤ ਹੋ ਗਈ। (ਉਸ ਨੂੰ) ਮਿਲਣ ਦੇ ਉਪਾ ਵਜੋਂ ਛਲ ਪੂਰਵਕ (ਆਪਣੀ) ਦੂਤੀ ਭੇਜੀ। (ਉਸ ਨੇ ਦੂਤੀ ਦੁਆਰਾ ਕਹਿ ਭੇਜਿਆ ਕਿ) ਪ੍ਰੀਤਮ ਦੇ ਨ ਮਿਲਣ ਤੇ ਵਿਸ਼ ਪਾਨ ਕਰ ਲਵਾਂਗੀ। ਜਾਂ ਕਟਾਰੀ ਮਾਰ ਕੇ ਮਰ ਜਾਵਾਂਗੀ ਅਤੇ ਇਕ ਘੜੀ ਵੀ ਨਹੀਂ ਜੀਵਾਂਗੀ। ੪।

ਦੋਹਰਾ

ਤਾਹਿ ਦੂਤਿਕਾ ਰਾਇ ਸੋ ਭੇਦ ਕਹਯੋ ਸਮੁਝਾਇ।
 ਬਰੀ ਰਾਇ ਸੁਖ ਪਾਇ ਮਨ ਦੁੰਦਭਿ ਢੋਲ ਬਜਾਇ। ੫।
 ਏਕ ਪੁਤ੍ਰ ਤਾ ਤੇ ਭਯੋ ਅਮਿਤ ਰੂਪ ਕੀ ਖਾਨਿ।
 ਮਹਾ ਰੁਦ੍ਰ ਹੂੰ ਚਿਸਿ ਕਰੇ ਕਾਮਦੇਵ ਪਹਿਚਾਨਿ। ੬।
 ਬਹੁਤ ਬਰਸਿ ਸੰਗ ਅਪਸਰਾ ਭੂਪਤਿ ਮਾਨੇ ਭੋਗ।
 ਬਹੁਰਿ ਅਪਸਰਾ ਇੰਦ੍ਰ ਕੇ ਜਾਤ ਭਈ ਉਡਿ ਲੋਗ। ੭।
 ਤਿਹ ਬਿਨੁ ਭੂਤਤਿ ਦੁਖਿਤ ਹੈ ਮੰਤ੍ਰੀ ਲਏ ਬੁਲਾਇ।
 ਚਿਤ੍ਰ ਚਿਤ੍ਰ ਤਾ ਕੇ ਤੁਰਿਤ ਦੇਸਨ ਦਯੋ ਪਠਾਇ। ੮।
 ਖੋਜਤ ਓਡਛ ਨਾਥ ਕੇ ਲਹੀ ਕੰਨਿਕਾ ਏਕ।
 ਰੂਪ ਸਕਲ ਸਮ ਅਪਸਰਾ ਤਾ ਤੇ ਗੁਨਨ ਬਿਸੇਖ। ੯।

ਚੌਪਈ

ਸੁਨਤ ਬਚਨ ਨ੍ਰਿਪ ਸੈਨ ਬੁਲਾਯੋ। ਭਾਤਿ ਭਾਤਿ ਸੋ ਦਰਬੁ ਲੁਟਾਯੋ।
 ਸਾਜੇ ਸਸਤ੍ਰ ਕੋਚ ਤਨ ਧਾਰੇ। ਸਹਰ ਓਡਛਾ ਓਰ ਸਿਧਾਰੇ। ੧੦।
 ਭੇਵ ਸੁਨਤ ਉਨਹੂੰ ਦਲ ਜੋਰਿਯੋ। ਭਾਤਿ ਭਾਤਿ ਭਏ ਸੈਨ ਨਿਹੋਰਿਯੋ।
 ਰਨ ਛਤ੍ਰਿਨ ਕੋ ਆਇਸੁ ਦੀਨੋ। ਆਪੁਨ ਜੁਧ ਹੇਤ ਮਨੁ ਕੀਨੋ। ੧੧।

ਦੋਹਰਾ

ਭਾਤਿ ਭਾਤਿ ਮਾਰੂ ਬਜੇ ਮੰਡੇ ਸੁਭਟ ਰਨ ਆਇ।
 ਅਮਿਤ ਬਾਨ ਬਰਛਾ ਭਏ ਰਹਤ ਪਵਨ ਉਰਝਾਇ। ੧੨।

ਭੁਜੰਗ ਛੰਦ

ਬਧੇ ਬਾਢਵਾਰੀ ਮਹਾ ਬੀਰ ਬਾਂਕੇ। ਕਛੈ ਕਾਛਨੀ ਤੇ ਸਭੈ ਹੀ ਨਿਸਾਂਕੇ।
 ਧਏ ਸਾਮੁਹੇ ਵੈ ਹਠੀ ਜੁਧ ਜਾਰੇ। ਹਟੈ ਨ ਹਠੀਲੇ ਕਹੂੰ ਐਠਿਯਾਰੇ। ੧੩।

ਦੋਹਰਾ

ਹਨਿਵਤਿ ਸਿੰਘ ਆਗੇ ਕਿਯੋ ਅਮਿਤ ਸੈਨ ਦੈ ਸਾਥ।
 ਚਿਤ੍ਰ ਸਿੰਘ ਪਾਛੇ ਰਹਿਯੋ ਗਹੈ ਬਰਛਿਯਾ ਹਾਥ। ੧੪।

ਸਵੈਯਾ

ਹਾਕਿ ਹਜਾਰ ਹਿਮਾਲਯ ਸੋ ਹਲ ਕਾਹਨਿ ਕੈ ਹਠਵਾਰਨ ਹੂੰਕੇ।
 ਹਿੰਮਤਿ ਬਾਧਿ ਹਿਰੋਲਹਿ ਲੋ ਕਰ ਲੈ ਹਬਿਆਰ ਹਹਾ ਕਹਿ ਢੂਕੇ।
 ਹਾਲਿ ਉਠਿਯੋ ਗਿਰ ਹੇਮ ਹਲਾਚਲ ਹੇਰਤ ਲੋਗ ਹਰੀ ਹਰ ਜੂ ਕੇ।
 ਹਾਰਿ ਗਿਰੇ ਬਿਨੁ ਹਾਰੇ ਰਹੇ ਅਰੁ ਹਾਥ ਲਗੇ ਅਰਿ ਹਾਸੀ ਹਨੂੰ ਕੇ। ੧੫।

ਦੌਹਰਾ

ਉਸ ਦੂਤੀ ਨੇ ਰਾਜੇ ਨੂੰ (ਸਾਰਾ) ਭੇਦ ਕਹਿ ਕੇ ਸਮਝਾ ਦਿੱਤਾ। ਰਾਜੇ ਨੇ (ਉਸ ਅਪੱਛਰਾ ਨੂੰ) ਵਰ ਲਿਆ ਅਤੇ ਢੋਲ ਅਤੇ ਨਗਾਰੇ ਵਜਾ ਕੇ ਮਨ ਵਿਚ ਸੁਖ ਪ੍ਰਾਪਤ ਕੀਤਾ।੫। ਉਸ (ਅਪੱਛਰਾ) ਤੋਂ ਇਕ ਪੁੱਤਰ ਪੈਦਾ ਹੋਇਆ ਜੋ ਬਹੁਤ ਅਧਿਕ ('ਅਮਿਤ') ਰੂਪ ਦੀ ਖਾਣ ਸੀ। (ਉਸ ਨੂੰ) ਕਾਮ ਦੇਵ ਸਮਝ ਕੇ ਸ਼ਿਵ ਕ੍ਰੋਧਿਤ ਹੋ ਰਿਹਾ ਸੀ।੬।

ਬਹੁਤ ਵਰ੍ਹਿਆਂ ਤਕ ਰਾਜੇ ਨੇ ਅਪੱਛਰਾ ਨਾਲ ਭੋਗ-ਵਿਲਾਸ ਕੀਤਾ। ਫਿਰ ਅਪੱਛਰਾ ਉਡ ਕੇ ਇੰਦਰ ਲੋਕ ਨੂੰ ਚਲੀ ਗਈ।੭। ਉਸ ਤੋਂ ਬਿਨਾ ਰਾਜੇ ਨੇ ਦੁਖੀ ਹੋ ਕੇ ਮੰਤ੍ਰੀਆਂ ਨੂੰ ਬੁਲਾ ਲਿਆ ਅਤੇ ਚਿਤਰਕਾਰ ਤੋਂ (ਅਪੱਛਰਾ ਦੇ) ਚਿਤਰ ਬਣਵਾ ਕੇ ਤੁਰਤ ਦੇਸਾਂ ਬਿਦੇਸਾਂ ਵਿਚ ਭਿਜਵਾ ਦਿੱਤੇ।੮। ਖੋਜਦਿਆਂ ਖੋਜਦਿਆਂ ਉੜੀਸਾ (ਦੇਸ) ਦੇ ਰਾਜੇ (ਕੋਲ) ਇਕ ਕੰਨਿਆ ਲਭ ਲਈ ਜਿਸ ਦਾ ਰੂਪ ਅਪੱਛਰਾ ਵਰਗਾ ਸੀ ਅਤੇ ਉਸ ਨਾਲੋਂ (ਕਈ) ਵਿਸ਼ੇਸ਼ ਗੁਣ ਵੀ ਸਨ।੯।

ਚੌਪਈ

(ਉਸ ਕੰਨਿਆ ਬਾਰੇ) ਬੋਲ ਸੁਣ ਕੇ ਰਾਜੇ ਨੇ ਸੈਨਾ ਨੂੰ ਬੁਲਾਇਆ (ਅਤੇ ਉਸ ਵਿਚ) ਭਾਂਤ ਭਾਂਤ ਦੀ ਦੌਲਤ ਵੰਡੀ। (ਸੈਨਿਕਾਂ ਨੇ) ਸ਼ਰੀਰਾਂ ਉਤੇ ਕਵਚ ਅਤੇ ਸ਼ਸਤ੍ਰ ਧਾਰਨ ਕਰ ਲਏ ਅਤੇ ਉੜੀਸਾ ਸ਼ਹਿਰ ਵਲ ਤੁਰ ਪਏ।੧੦।

ਉੜੀਸਾ ਦੇ ਰਾਜੇ ਨੇ (ਇਸ ਮੁਹਿਮ ਦਾ) ਭੇਦ ਸੁਣ ਕੇ ਆਪਣੀ ਸੈਨਾ ਇਕੱਠੀ ਕੀਤੀ ਅਤੇ ਕਈ ਵੰਗਾਂ ਨਾਲ ਸੈਨਾ ਨੂੰ ਬੇਨਤੀ ਕੀਤੀ (ਅਰਥਾਤ ਯੁੱਧ ਲਈ ਪ੍ਰੇਰਿਤ ਕੀਤਾ)। ਛਤ੍ਰੀਆਂ ਨੂੰ ਯੁੱਧ ਲਈ ਆਗਿਆ ਦਿੱਤੀ ਅਤੇ ਆਪ ਵੀ ਯੁੱਧ ਲਈ ਮਨ ਬਣ ਲਿਆ।੧੧।

ਦੌਹਰਾ

ਤਰ੍ਹਾਂ ਤਰ੍ਹਾਂ ਦੇ ਮਾਰੂ ਵਾਜੇ ਵਜਣ ਲਗੇ ਅਤੇ ਯੋਧੇ ਰਣ-ਭੂਮੀ ਵਿਚ ਆ ਕੇ ਡਟ ਗਏ। ਬਾਣਾਂ ਦੀ ਬੇਹਿਸਾਬੀ ਬਰਖਾ ਹੋਈ, (ਜਿਸ ਵਿਚ) ਪੌਣ ਵੀ ਉਲਝ ਕੇ ਰਹਿ ਗਈ।੧੨।

ਭੁਜੰਗ ਛੰਦ

ਮਹਾਬੀਰ ਅਤੇ ਸ਼ਕਤੀਸ਼ਾਲੀ ਯੋਧੇ ਤਲਵਾਰਾਂ ਨਾਲ ਵਢੇ ਜਾਣ ਲਗੇ। ਚੰਗੀ ਤਰ੍ਹਾਂ ਸਜੇ ਹੋਏ ਸਭ ਸੂਰਮੇ ਨਿਸੰਗ ਹੋ ਕੇ (ਭਿੜ ਰਹੇ ਸਨ)। ਉਹ ਹਠੀਲੇ ਸੂਰਮੇ ਸਾਹਮਣੇ ਹੋ ਕੇ ਯੁੱਧ ਵਿਚ ਲੜ ਰਹੇ ਸਨ ਅਤੇ (ਉਹ) ਹਠੀਲੇ ਅਤੇ ਆਕੜਖਾਨ ਹਟਾਇਆਂ ਹਟਦੇ ਨਹੀਂ ਸਨ।੧੩।

ਦੌਹਰਾ

ਹਨਵੰਤ ਸਿੰਘ ਨੂੰ ਬਹੁਤ ਅਧਿਕ ਸੈਨਾ ਦੇ ਕੇ ਅਗੇ ਕੀਤਾ ਗਿਆ ਹੈ ਅਤੇ ਚਿਤ੍ਰ ਸਿੰਘ ਹੱਥ ਵਿਚ ਬਰਛਾ ਲੈ ਕੇ ਪਿਛੇ ਰਿਹਾ ਹੈ।੧੪।

ਸਵੈਯਾ

ਹਿਮਾਲੇ ਵਰਗੇ (ਸ਼ਰੀਰਾਂ ਵਾਲੇ) ਹਜ਼ਾਰਾਂ (ਸੈਨਿਕ) ਅਤੇ ਹਠੀਲੇ ਸੂਰਮੇ ਲਲਕਾਰਦੇ ਹੋਏ ਅਗੇ ਵਧੇ ਹਨ। ਹਿੰਮਤ ਬੰਨ੍ਹ ਕੇ ਅਸਤਾਚਲ ਤਕ ('ਹਿਰੋਲਹਿ ਲੋ') ਹੱਥ ਵਿਚ ਹਥਿਆਰ ਲੈ ਕੇ ਵੰਗਾਰਦੇ ਹੋਏ ਨੇੜੇ ਢੁਕੇ ਹਨ। ਹਲਚਲ (ਅਥਵਾ ਰੌਲੇ ਰੱਪੇ) ਨੂੰ ਵੇਖ ਕੇ ਸੁਮੇਰ ਪਰਬਤ ਹਿਲ ਗਿਆ ਹੈ ਅਤੇ ਸ਼ਿਵ ਅਤੇ ਵਿਸ਼ਣੂ ਦੇ ਲੋਕ ਵੇਖ ਕੇ (ਘਬਰਾ) ਰਹੇ ਹਨ। (ਉਹ) ਹਾਰ ਖਾ ਕੇ ਡਿਗ ਗਏ ਹਨ ਅਤੇ (ਇਧਰ) ਬਿਨਾ ਹਾਰੇ ਹੀ ਖੜੋਤੇ ਰਹਿ ਗਏ ਹਨ ਅਤੇ ਅਜੇ ਹਨਵੰਤ ਨੇ ਹਾਸੀ ਵਜੋਂ ਹੀ ਹੱਥ ਲਗਾਏ ਹਨ।੧੫।

ਠਾਵੇ ਜਹਾ ਸਰਦਾਰ ਬਡੇ ਕੁਪਿ ਕੋਚ ਕ੍ਰਿਪਾਨ ਕਸੇ ਪਠਨੇਟੇ।
ਆਨਿ ਪਰੇ ਹਠ ਠਾਨਿ ਤਹੀ ਸਿਰਦਾਰਨ ਤੇਟਿ ਬਰੰਗਨਿ ਭੇਟੇ।
ਭਾਰੀ ਭਿਰੇ ਰਨ ਮੈ ਤਬ ਲੋ ਜਬ ਲੋ ਨਹਿ ਸਾਰ ਕੀ ਧਾਰ ਲਪੇਟੇ।
ਸਤ੍ਰੁ ਕੀ ਸੈਨ ਤਰੰਗਨਿ ਤੁਲਿ ਹੈ ਤਾ ਮੈ ਤਰੰਗ ਤਰੇ ਖਤਿਰੇਟੇ।੧੬।

ਦੋਹਰਾ

ਮਾਰਿ ਓਡਛਾ ਰਾਇ ਕੋ ਲਈ ਸੁਤਾ ਤਿਹ ਜੀਤਿ।
ਬਰੀ ਰਾਇ ਸੁਖ ਪਾਇ ਮਨ ਮਾਨਿ ਸਾਸਤ੍ਰੁ ਕੀ ਰੀਤਿ। ੧੭।
ਓਡਛੇਸ ਜਾ ਕੀ ਹਿਤੂ ਚਿਤ੍ਰਮਤੀ ਤਿਹ ਨਾਮ।
ਹਨਿਵਤਿ ਸਿੰਘਹਿ ਸੋ ਰਹੈ ਚਿਤਵਤ ਆਠੋ ਜਾਮ। ੧੮।
ਪੜਨ ਹੇਤੁ ਤਾ ਕੋ ਨ੍ਰਿਪਤਿ ਸੋਪ੍ਯੋ ਦਿਜ ਗ੍ਰਿਹ ਮਾਹਿ।
ਏਕ ਮਾਸ ਤਾ ਸੋ ਕਹਿਯੋ ਦਿਜਬਰ ਬੋਲ੍ਯਹੁ ਨਾਹਿ। ੧੯।

ਚੌਪਈ

ਰਾਜੇ ਨਿਜੁ ਸੁਤ ਨਿਕਟ ਬੁਲਾਯੋ। ਦਿਜਬਰ ਤਾਹਿ ਸੰਗ ਲੈ ਆਯੋ।
ਪੜੋ ਪੜ੍ਯੋ ਗੁਨ ਛਿਤਪਤਿ ਕਹਿਯੋ। ਸੁਨ ਸੁਅ ਬਚਨ ਮੋਨਿ ਹੈ ਰਹਿਯੋ। ੨੦।

ਦੋਹਰਾ

ਲੈ ਤਾ ਕੋ ਰਾਜੈ ਕਿਯਾ ਅਪਨੇ ਧਾਮ ਪਯਾਨ।
ਸਖੀ ਸਹਸ ਠਾਵੀ ਜਹਾ ਸੁੰਦਰਿ ਪਰੀ ਸਮਾਨ। ੨੧।
ਬੋਲਤ ਸੁਤ ਮੁਖ ਤੇ ਨਹੀ ਯੋ ਨ੍ਰਿਪ ਕਹਿਯੋ ਸੁਨਾਇ।
ਚਿਤ੍ਰਪਤੀ ਤਿਹ ਲੈ ਗਈ ਅਪੁਨੇ ਸਦਨ ਲਵਾਇ। ੨੨।

ਅਤਿਲ

ਚੋਰ ਚਤੁਰਿ ਚਿਤ ਲਯੋ ਕਹੋ ਕਸ ਕੀਜੀਐ।
ਕਾਢਿ ਕਰਿਜਵਾ ਅਪਨ ਲਲਾ ਕੋ ਦੀਜੀਐ।
ਜੰਤ੍ਰੁ ਮੰਤ੍ਰੁ ਜੋ ਕੀਨੇ ਪੀਅਹਿ ਰਿਝਾਈਐ।
ਹੋ ਤਦਿਨ ਘਰੀ ਕੇ ਸਖੀ ਸਹਿਤ ਬਲਿ ਜਾਈਐ। ੨੩।

ਦੋਹਰਾ

ਅਤਿ ਅਨੂਪ ਸੁੰਦਰ ਸਰਸ ਮਨੋ ਮੈਨ ਕੇ ਐਨ।
ਮੋ ਮਨ ਕੋ ਮੋਹਤ ਸਦਾ ਮਿਤ੍ਰੁ ਤਿਹਾਰੇ ਨੈਨ। ੨੪।

ਸਵੈਯਾ

ਬਾਨ ਬਧੀ ਬਿਰਹਾ ਕੇ ਬਲਾਇ ਲਿਯੋ ਰੀਝਿ ਰਹੀ ਲਖਿ ਰੂਪ ਤਿਹਾਰੋ।
ਭੋਗ ਕਰੇ ਮੁਹਿ ਸਾਥ ਭਲੀ ਬਿਧਿ ਭੂਪਤਿ ਕੋ ਨਹਿ ਤ੍ਰਾਸ ਬਿਚਾਰੋ।
ਸੋ ਨ ਕਰੈ ਕਛੁ ਚਾਰੁ ਚਿਤੈਬੇ ਕੋ ਖਾਇ ਗਿਰੀ ਮਨ ਮੈਨ ਤਵਾਰੋ।
ਕੋਟਿ ਉਪਾਇ ਰਹੀ ਕੈ ਦਯਾ ਕੀ ਸੋ ਕੈਸੇ ਹੁੰ ਭੀਜਤ ਭਯੋ ਨ ਐਨ੍ਯਾਰੋ। ੨੫।

ਜਿਥੇ ਵੱਡੇ ਵੱਡੇ ਜਵਾਨ ਸਰਦਾਰ, ਕ੍ਰੋਧ ਨਾਲ ਕਵਚ ਅਤੇ ਕ੍ਰਿਪਾਨਾਂ ਕਸ ਕੇ ਖੜੋਤੇ ਹੋਏ ਹਨ, (ਉਹ) ਹਠ ਪੂਰਵਕ ਉਥੇ ਆ ਪਏ ਹਨ। (ਉਥੇ) ਸਰਦਾਰਾਂ ਨੂੰ ਤਾੜ ਕੇ ਅਪਫਰਵਾਂ ਮਿਲ ਰਹੀਆਂ ਹਨ। (ਉਹ) ਉਦੋਂ ਤਕ ਯੁੱਧ-ਭੂਮੀ ਵਿਚ ਖੂਬ ਲੜੇ ਹਨ ਜਦ ਤਕ ਕਿ ਲੋਹੇ (ਸ਼ਸਤ੍ਰ) ਦੀ ਧਾਰ ਵਿਚ ਲਪੇਟੇ ਨਹੀਂ ਗਏ। ਵੈਰੀ ਦੀ ਸੈਨਾ ਨਦੀ ਦੇ ਸਮਾਨ ਹੈ ਅਤੇ ਛਤ੍ਰੀ-ਪੁੱਤਰ ਉਸ ਵਿਚ (ਮੌਜ ਨਾਲ) ਤਰ ਰਹੇ ਹਨ। ੧੬।

ਦੌਹਰਾ

ਉੜੀਸਾ ਦੇ ਰਾਜੇ ਨੂੰ ਮਾਰ ਕੇ ਉਸ ਦੀ ਧੀ ਨੂੰ ਜਿਤ ਲਿਆ। ਰਾਜੇ ਨੇ ਸ਼ਾਸਤ੍ਰ ਦੀ ਰੀਤ ਅਨੁਸਾਰ ਵਿਆਹ ਕਰ ਲਿਆ ਅਤੇ ਮਨ ਵਿਚ ਸੁਖ ਪਾਇਆ। ੧੭। ਉੜੀਸਾ ਦੇ ਰਾਜੇ ਦੀ ਪਿਆਰੀ (ਧੀ), ਜਿਸ ਦਾ ਨਾਮ ਚਿਤ੍ਰਮਤੀ ਸੀ, ਅੱਠੇ ਪਹਿਰ ਹਨਿਵੰਤ ਸਿੰਘ ਨੂੰ ਯਾਦ ਕਰਦੀ ਰਹਿੰਦੀ ਸੀ। ੧੮। ਉਸ (ਹਨਿਵੰਤ ਸਿੰਘ) ਨੂੰ ਪੜ੍ਹਨ ਲਈ ਰਾਜੇ ਨੇ ਬ੍ਰਾਹਮਣ ਦੇ ਘਰ ਭੇਜਿਆ। ਇਕ ਮਹੀਨੇ ਤਕ (ਰਾਣੀ ਦੇ) ਕਹੇ ਤੇ ਬ੍ਰਾਹਮਣ (ਰਾਜ ਕੁਮਾਰ ਨਾਲ) ਨ ਬੋਲਿਆ। ੧੯।

ਚੌਪਈ

ਰਾਜੇ ਨੇ ਆਪਣੇ ਪੁੱਤਰ ਨੂੰ ਕੋਲ ਬੁਲਾਇਆ। ਬ੍ਰਾਹਮਣ ਉਸ ਨੂੰ ਨਾਲ ਲੈ ਆਇਆ। ਰਾਜੇ ਨੇ (ਜੋ) ਗੁਣ ਪੜ੍ਹਿਆ ਹੈ, (ਉਸ ਨੂੰ) ਪੜ੍ਹਨ ਲਈ ਕਿਹਾ। ਪੁੱਤਰ (ਰਾਜੇ ਦਾ) ਬਚਨ ਸੁਣ ਕੇ ਚੁਪ ਹੀ ਰਿਹਾ। ੨੦।

ਦੌਹਰਾ

ਉਸ ਨੂੰ ਲੈ ਕੇ ਰਾਜਾ ਆਪਣੇ ਘਰ ਵਲ ਚਲਾ ਗਿਆ। ਉਥੇ ਹਜ਼ਾਰ ਸਖੀਆਂ ਨਾਲ ਪਰੀ ਵਰਗੀ ਸੁੰਦਰੀ ਖੜੋਤੀ ਸੀ। ੨੧। ਰਾਜੇ ਨੇ ਸਾਰਿਆਂ ਨੂੰ ਇਸ ਤਰ੍ਹਾਂ ਕਹਿ ਕੇ ਸੁਣਾਇਆ ਕਿ ਪੁੱਤਰ ਮੁਖ ਤੋਂ ਬੋਲਦਾ ਨਹੀਂ ਹੈ। (ਤਦ) ਚਿਤ੍ਰਮਤੀ ਉਸ ਨੂੰ ਆਪਣੇ ਮਹੱਲ ਵਿਚ ਲੈ ਗਈ। ੨੨।

ਅਭਿਲਾਸ

(ਰਾਣੀ ਨੇ ਕਿਹਾ) ਹੇ ਸਖੀ! (ਜੋ) ਕੋਈ ਚਤੁਰ ਚੋਰ ਚਿਤ ਚੁਰਾ ਲਏ ਤਾਂ ਕੀ ਕੀਤਾ ਜਾਣਾ ਚਾਹੀਦਾ ਹੈ। (ਆਪ ਹੀ ਉੱਤਰ ਦਿੰਦਿਆਂ ਕਹਿੰਦੀ ਹੈ ਤਾਂ) ਆਪਣਾ ਕਲੇਜਾ ਕਢ ਕੇ ਪ੍ਰਿਯ ਨੂੰ ਦੇ ਦੇਣਾ ਚਾਹੀਦਾ ਹੈ। (ਜਦੋਂ) ਜੰਤ੍ਰ ਮੰਤ੍ਰ ਕਰ ਕੇ ਪ੍ਰਿਯ ਨੂੰ ਰਿਝਾ ਲਈਏ, ਤਾਂ ਉਸ ਦਿਨ ਉਸੇ ਘੜੀ (ਉਸ ਉਤੇ) ਨਿਛਾਵਰ ਹੋ ਜਾਣਾ ਚਾਹੀਦਾ ਹੈ। ੨੩।

ਦੌਹਰਾ

ਹੇ ਮਿਤਰ! (ਤੇਰਾ ਰੂਪ) ਅਤਿ ਸੁੰਦਰ ਅਤੇ ਸਰਸ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਕਾਮ ਦੇਵ ਦਾ ਘਰ ਹੋਵੇ। ਤੇਰੇ ਨੈਣ ਮੇਰੇ ਮਨ ਨੂੰ ਸਦਾ ਮੋਹਿਤ ਕਰਨ ਵਾਲੇ ਹਨ। ੨੪।

ਸਵੈਯਾ

(ਮੈਂ) ਤੇਰੇ ਵਿਯੋਗ ਦੇ ਬਾਣ ਨਾਲ ਵਿੰਨ੍ਹੀ ਹੋਈ (ਤੇਰੀਆਂ) ਬਲਾਵਾਂ ਲੰਦੀ ਹਾਂ ਅਤੇ ਤੇਰੇ ਰੂਪ ਨੂੰ ਵੇਖ ਕੇ ਖੁਸ਼ ਹੋ ਰਹੀ ਹਾਂ। (ਤੂੰ) ਮੇਰੇ ਨਾਲ ਚੰਗੀ ਤਰ੍ਹਾਂ ਭੋਗ ਵਿਲਾਸ ਕਰ ਅਤੇ ਰਾਜੇ ਦਾ ਡਰ ਮਨ ਵਿਚ ਨ ਰਖ। ਉਹ ਮੇਰੇ ਚਿਤ ਨੂੰ ਚੰਗੀ ਤਰ੍ਹਾਂ ਰਿਝਾਉਂਦਾ ਨਹੀਂ ਹੈ, (ਇਸੇ ਲਈ) ਮਨ ਵਿਚ ਕਾਮ-ਪੀੜਿਤ ਹੋ ਕੇ ਭਵਾਟਣੀ ਖਾ ਕੇ ਡਿਗ ਪਈ ਹਾਂ। ਸੌਂਹ ਰਬ ਦੀ, (ਮੈਂ) ਕਰੋੜਾਂ ਉਪਾ ਕਰ ਥਕੀ ਹਾਂ, ਪਰ ਕਿਵੇਂ ਵੀ ਮੇਰਾ ਹਠੀਲਾ ਮਨ ਭਿਜਿਆ ਨਹੀਂ ਹੈ। ੨੫।

ਦੋਹਰਾ

ਚਿਤ ਚੇਟਕ ਸੋ ਚੁਭਿ ਗਯੋ ਚਮਕਿ ਚਕ੍ਰਿਤ ਭਯੋ ਅੰਗ।
ਚੋਰਿ ਚਤੁਰ ਚਿਤ ਲੈ ਗਯੋ ਚਪਲ ਚਖਨ ਕੇ ਸੰਗ। ੨੬।

ਚੇਰਿ ਰੂਪ ਤੁਹਿ ਬਸਿ ਭਈ ਗਹੋ ਕਵਨ ਕੀ ਓਟ।
ਮਛਰੀ ਜਯੋ ਤਰਫੈ ਪਰੀ ਚੁਭੀ ਚਖਨ ਕੀ ਚੋਟ। ੨੭।

ਚੌਪਈ

ਵਾ ਕੀ ਕਹੀ ਨ ਨ੍ਰਿਪ ਸੁਤ ਮਾਨੀ। ਚਿਤ੍ਰਮਤੀ ਤਬ ਭਈ ਖਿਸਾਨੀ।
ਚਿਤ੍ਰ ਸਿੰਘ ਪੈ ਜਾਇ ਪੁਕਾਰੋ। ਬਡੋ ਦੁਸਟ ਇਹ ਪੁਤ੍ਰ ਤੁਹਾਰੋ। ੨੮।

ਦੋਹਰਾ

ਫਾਰਿ ਚੀਰ ਕਰ ਆਪਨੇ ਮੁਖ ਨਖ ਘਾਇ ਲਗਾਇ।
ਰਾਜਾ ਕੇ ਰੋਖਿਤ ਕਿਯੋ ਤਨ ਕੇ ਚਿਹਨ ਦਿਖਾਇ। ੨੯।

ਚੌਪਈ

ਬਚਨ ਸੁਨਤ ਕ੍ਰਪਿਤ ਨ੍ਰਿਪ ਭਯੋ। ਮਾਰਨ ਹੇਤ ਸੁਤਹਿ ਲੈ ਗਯੋ।
ਮੰਤ੍ਰਿਨ ਆਨਿ ਰਾਵ ਸਮੁਝਾਯੋ। ਤ੍ਰਿਯਾ ਚਰਿਤ੍ਰ ਨ ਕਿਨਹੂੰ ਪਾਯੋ। ੩੦। ੧।

ਇਤਿ ਸ੍ਰੀ ਚਰਿਤ੍ਰ ਪ੍ਰਭਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੁਤਿਯ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨। ੭੮। ਅਫਸ਼ੂਰੀ।

ਦੋਹਰਾ

ਬੰਦਿਸਾਲ ਕੇ ਭੂਪ ਤਬ ਨਿਜੁ ਸੁਤ ਦਿਯੋ ਪਠਾਇ।
ਭੋਰ ਹੋਤ ਅਪਨੇ ਨਿਕਟਿ ਬਹੁਰੋ ਲਿਯੋ ਬੁਲਾਇ। ੧।

ਏਕ ਪੁਤ੍ਰਿਕਾ ਗ੍ਰਾਰ ਕੀ ਤਾ ਕੇ ਕਹੋ ਬਿਚਾਰ।
ਏਕ ਮੋਟਿਯਾ ਯਾਰ ਤਿਹ ਔਰ ਪਤਰਿਯਾ ਯਾਰ। ੨।

ਸ੍ਰੀ ਮ੍ਰਿਗ ਚਛਮਤੀ ਰਹੈ ਤਾ ਕੇ ਰੂਪ ਅਪਾਰ।
ਊਚ ਨੀਚ ਤਾ ਸੋ ਸਦਾ ਨਿਤਪ੍ਰਤਿ ਕਰੈ ਜੁਹਾਰ। ੩।

ਚੌਪਈ

ਸਹਰ ਕਾਲਪੀ ਮਾਹਿ ਬਸਤ ਤੈ। ਭਾਤਿ ਭਾਤਿ ਕੇ ਭੋਗ ਕਰੈ ਵੈ।
ਸ੍ਰੀ ਮ੍ਰਿਗ ਨੈਨ ਮਤੀ ਤਹ ਰਾਜੈ। ਨਿਰਖਿ ਛਪਾਕਰਿ ਕੀ ਛਬਿ ਲਾਜੈ। ੪।

ਦੋਹਰਾ

(ਰਾਣੀ ਦਾ) ਚਿਤ ਕਾਮ-ਕ੍ਰੀਡਾ ਵਿਚ ਰਮ ਗਿਆ ਅਤੇ ਉਸ ਦਾ ਅੰਗ ਅੰਗ ਮਚਲ ਕੇ ਉਤੇਜਿਤ ਹੋ ਗਿਆ। (ਕਿਉਂਕਿ ਉਸ ਦਾ) ਚਿਤ ਚੋਰ (ਰਾਜ ਕੁਮਾਰ) ਦੀਆਂ ਚੰਚਲ ਅੱਖਾਂ ਨਾਲ ਚੁਰਾ ਲਿਆ ਗਿਆ। ੨੬। (ਸੋ) ਤੇਰਾ ਰੂਪ ਵੇਖ ਕੇ (ਤੇਰੇ) ਵਸ ਵਿਚ ਹੋ ਗਈ ਹਾਂ, (ਹੁਣ) ਕਿਸ ਦੀ ਓਟ ਲਵਾਂ। (ਤੁਹਾਡੇ) ਨੈਣਾਂ ਦੀ ਚੋਟ ਖਾ ਕੇ ਮੱਛਲੀ ਵਾਂਗ ਤੜਪ ਰਹੀ ਹਾਂ। ੨੭।

ਚੌਪਈ

ਰਾਜੇ ਦੇ ਪੁੱਤਰ ਨੇ ਉਸ ਦੀ ਕਹੀ ਹੋਈ (ਗੱਲ ਨੂੰ) ਨ ਮੰਨਿਆ। ਤਦ ਚਿਤ੍ਰਮਤੀ (ਰਾਣੀ) ਖਿਝ ਗਈ। (ਉਸ ਨੇ) ਜਾ ਕੇ ਰਾਜਾ ਚਿਤ੍ਰ ਸਿੰਘ ਅਗੇ ਫ਼ਰਿਆਦ ਕੀਤੀ ਕਿ ਤੇਰਾ ਇਹ ਪੁੱਤਰ ਬਹੁਤ ਦੁਸ਼ਟ ਹੈ। ੨੮।

ਦੋਹਰਾ

(ਰਾਣੀ ਨੇ) ਆਪਣੇ ਬਸਤ੍ਰ ਫਾੜ ਕੇ ਅਤੇ ਮੁਖ ਉਤੇ ਨੌਹਾਂ ਨਾਲ ਜ਼ਖਮ ਕਰ ਕੇ ਅਤੇ ਸ਼ਰੀਰ ਦੇ ਚਿੰਨ੍ਹਾਂ ਨੂੰ ਵਿਖਾ ਕੇ ਰਾਜੇ ਨੂੰ ਕ੍ਰੋਧਿਤ ਕਰ ਦਿੱਤਾ। ੨੯।

ਚੌਪਈ

(ਰਾਣੀ ਦੇ) ਬੋਲ ਸੁਣ ਕੇ ਰਾਜਾ ਕ੍ਰੋਧਿਤ ਹੋ ਗਿਆ ਅਤੇ ਮਾਰਨ ਲਈ ਪੁੱਤਰ ਨੂੰ ਲੈ ਗਿਆ। ਮੰਤ੍ਰੀਆਂ ਨੇ ਆ ਕੇ ਰਾਜੇ ਨੂੰ ਸਮਝਾਇਆ ਕਿ ਇਸਤਰੀਆਂ ਦੇ ਚਰਿਤ੍ਰਾਂ ਦਾ ਕਿਸੇ ਨੇ ਵੀ ਅੰਤ ਨਹੀਂ ਪਾਇਆ ਹੈ। ੩੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਦੂਜੇ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨। ੨੮। ਚਲਦਾ।

ਦੋਹਰਾ

ਤਦ ਰਾਜੇ ਨੇ ਆਪਣੇ ਪੁੱਤਰ ਨੂੰ ਬੰਦੀਖਾਨੇ ਵਿਚ ਭੇਜ ਦਿੱਤਾ। ਸਵੇਰ ਹੁੰਦਿਆਂ ਹੀ ਉਸ ਨੂੰ ਫਿਰ ਆਪਣੇ ਕੋਲ ਬੁਲਾ ਲਿਆ। ੧।

(ਤਾਂ ਮੰਤ੍ਰੀਆਂ ਨੇ ਰਾਜੇ ਨੂੰ ਕਥਾ ਸੁਣਾਉਣੀਆਂ ਸ਼ੁਰੂ ਕੀਤੀਆਂ। ਇਕ ਮੰਤ੍ਰੀ ਨੇ ਕਿਹਾ।) ਇਕ ਪੇਂਡੂ ਦੀ ਕੁੜੀ ਸੀ, ਉਸ ਦੀ (ਕਥਾ ਨੂੰ) ਵਿਚਾਰ ਕਰ ਕੇ ਸੁਣਾਂਦਾ ਹਾਂ। ਉਸ ਦਾ ਇਕ ਮੋਟਾ ਯਾਰ ਅਤੇ ਇਕ ਪਤਲਾ ਯਾਰ ਸੀ। ੨।

ਉਹ ਮ੍ਰਿਗਚਛੁ ਮਤੀ ਅਪਾਰ ਸਰੂਪਵਤੀ ਸੀ। ਉਸ ਨਾਲ ਉੱਚੇ ਨੀਵੇਂ (ਹਰ ਪ੍ਰਕਾਰ ਦੇ ਆਦਮੀ ਦੀ) ਨਿੱਤ ਸਾਹਿਬ ਸਲਾਮ ਸੀ (ਅਰਥਾਤ ਮੇਲ ਜੋਲ ਸੀ)। ੩।

ਚੌਪਈ

ਉਹ ਕਾਲਪੀ ਨਗਰ ਵਿਚ ਵਸਦੀ ਸੀ ਅਤੇ ਭਾਂਤ ਭਾਂਤ ਦੇ ਭੋਗ-ਵਿਲਾਸ ਕਰਦੀ ਸੀ। ਉਥੇ (ਉਹ) ਮ੍ਰਿਗਨਾਥ ਮਤੀ ਰਹਿੰਦੀ ਸੀ, ਜਿਸ ਨੂੰ ਵੇਖ ਕੇ ਚੰਦ੍ਰਮਾ ਦੀ ਛਬੀ ਵੀ ਫਿਕੀ ਪੈਂਦੀ ਸੀ। ੪।

ਦੋਹਰਾ

ਬਿਰਧਿ ਮੋਟਿਯੋ ਯਾਰ ਤਿਹ ਤਰੁਨ ਪਤਰਿਯੋ ਯਾਰ।
ਰਾਤ ਦਿਵਸ ਤਾ ਸੋ ਕਰੈ ਦ੍ਰੈਵੈ ਮੈਨ ਬਿਹਾਰ। ੫।
ਹੋਤ ਤਰੁਨ ਕੇ ਤਰੁਨਿ ਬਸਿ ਬਿਰਧ ਤਰੁਨਿ ਬਸਿ ਹੋਇ।
ਇਹੈ ਰੀਤਿ ਸਭ ਜਗਤ ਕੀ ਜਾਨਤ ਹੈ ਸਭ ਕੋਇ। ੬।

ਤਰੁਨਿ ਪਤਰਿਯਾ ਸੋ ਰਮੈ ਮੋਟੇ ਨਿਕਟ ਨ ਜਾਇ।
ਜੋ ਕਬਹੂੰ ਤਾ ਸੋ ਰਮੇ ਮਨ ਭੀਤਰ ਪਛੁਤਾਇ। ੭।
ਰਮਤ ਪਤਰਿਯਾ ਸੰਗ ਹੁਤੀ ਆਨਿ ਮੋਟੀਏ ਯਾਰ।
ਪਾਯਨ ਕੋ ਖਰਕੋ ਕਿਯੋ ਤਵਨਿ ਤਰੁਨਿ ਕੇ ਦ੍ਵਾਰ। ੮।

ਕਹਿਯੋ ਪਤਰੀਏ ਯਾਰ ਕਹ ਜਾਹੁ ਦਿਵਰਿਯਹਿ ਫਾਧਿ।
ਜਿਨ ਕੋਊ ਪਾਪੀ ਆਇ ਹੈ ਮੁਹਿ ਤੁਹਿ ਲੈਹੈ ਬਾਧਿ। ੯।
ਅਤਿ ਰਤਿ ਤਾ ਸੋ ਮਾਨਿ ਕੈ ਯਾਰ ਪਤਰਿਯਹਿ ਟਾਰਿ।
ਭਰਭਰਾਇ ਉਨਿ ਠਾਢਭੀ ਜਾਨਿ ਮੋਟਿਯੋ ਯਾਰ। ੧੦।

ਉਨਤ ਬੀਰਜ ਭੂ ਪਰ ਗਿਰਿਯੋ ਲਖ੍ਯੋ ਮੋਟਿਯੋ ਯਾਰ।
ਯਾ ਕੋ ਤੁਰਤ ਬਤਾਇਯੋ ਭੇਦ ਰਮੈ ਸੁ ਕੁਮਾਰਿ। ੧੧।
ਅਧਿਕ ਤਿਹਾਰੋ ਰੂਪ ਲਖਿ ਮੋਹਿ ਨ ਰਹੀ ਸੰਭਾਰ।
ਤਾ ਤੇ ਗਿਰਿਯੋ ਅਨੰਗ ਭੂਅ ਸਕ੍ਯੋ ਨ ਬੀਰਜ ਉਬਾਰ। ੧੨।
ਫੂਲਿ ਗਯੋ ਪਸੁ ਬਾਤ ਸੁਨਿ ਨਿਜੁ ਸੁਭ ਮਾਨੈ ਅੰਗ।
ਮੋਹਿ ਨਿਰਖਿ ਛਬਿ ਬਾਲ ਕੋ ਛਿਤ ਪਰ ਗਿਰਿਯੋ ਅਨੰਗ। ੧੩। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਤਯ ਚਰਿਤ੍ਰ ਸਮਾਪਤਮ
ਸਤ ਸੁਭਮ ਸਤੁ। ੩। ੯੧।ਅਫਸ੍ਰੀ।

ਚੌਪਈ

ਬੰਦਿਸਾਲ ਨ੍ਰਿਪ ਪੂਤ ਪਠਾਯੋ। ਭਈ ਭੋਰ ਫਿਰਿ ਪਕਰਿ ਮਗਾਯੋ।
ਮੰਤ੍ਰੀ ਪ੍ਰਭੁ ਸੋ ਬਚਨ ਉਚਰੇ। ਭੂਪਤਿ ਸੁਧਾ ਸ੍ਵਣੁ ਜਨੁ ਭਰੇ। ੧।

ਦੋਹਰਾ

ਮਹਾਨੰਦ ਮੁਰਦਾਰ ਕੀ ਹੁਤੀ ਬਹੁਰਿਯਾ ਏਕ।
ਤਾ ਸੋ ਰਤਿ ਮਾਨਤ ਹੁਤੇ ਹਿੰਦੂ ਤੁਰਕ ਅਨੇਕ। ੨।
ਮਹਾਨੰਦ ਮੁਰਦਾਰ ਕੀ ਘੁਰਕੀ ਤ੍ਰਿਯ ਕੋ ਨਾਮ।
ਕੋਪ ਸਮੈ ਨਿਜੁ ਨਾਹ ਕੋ ਘੁਰਕਤ ਆਠੋ ਜਾਮ। ੩।
ਏਕ ਚਛ ਤਾ ਕੋ ਰਹੈ ਬਿਰਧਿ ਆਪੁ ਤ੍ਰਿਯ ਜ੍ਵਾਨ।
ਸੋ ਯਾ ਪਰ ਰੀਝਤ ਨਹੀ ਯਾ ਕੇ ਵਾ ਮਹਿ ਪ੍ਰਾਨ। ੪।

ਦੌਹਰਾ

ਉਸ ਦਾ ਮੋਟਾ ਯਾਰ ਬਿਰਧ ਸੀ ਅਤੇ ਪਤਲਾ ਯਾਰ ਜਵਾਨ ਸੀ। ਦੋਵੇਂ ਰਾਤ ਦਿਨ ਉਸ ਨਾਲ ਕਾਮ-ਕ੍ਰੀੜਾ ਕਰਦੇ ਸਨ। ਪ। ਜਵਾਨ ਦੇ ਵਸ ਵਿਚ ਇਸਤਰੀ ਹੋ ਜਾਂਦੀ ਹੈ ਅਤੇ ਬਿਰਧ ਇਸਤਰੀ ਦੇ ਵਸ ਵਿਚ ਹੋ ਜਾਂਦਾ ਹੈ। ਇਹ ਸੰਸਾਰ ਦੀ ਰੀਤ ਹੈ, (ਇਸ ਨੂੰ) ਸਭ ਕੋਈ ਜਾਣਦਾ ਹੈ।੬।

(ਉਹ) ਇਸਤਰੀ ਪਤਲੇ ਯਾਰ ਨਾਲ ਰਮਣ ਕਰਦੀ ਸੀ ਅਤੇ ਮੋਟੇ ਯਾਰ ਦੇ ਨੇੜੇ ਨਹੀਂ ਜਾਂਦੀ ਸੀ। ਜੇ ਕਦੇ ਉਸ ਨਾਲ ਭੋਗ-ਵਿਲਾਸ ਕਰ ਲੈਂਦੀ ਤਾਂ ਮਨ ਵਿਚ ਬਹੁਤ ਪਛਤਾਉਂਦੀ ਸੀ। ੭। (ਇਕ ਵਾਰ ਉਹ) ਪਤਲੇ ਯਾਰ ਨਾਲ ਰਮਣ ਕਰ ਰਹੀ ਸੀ (ਕਿ ਉਪਰੋਂ) ਮੋਟਾ ਯਾਰ ਆ ਗਿਆ। (ਉਸ ਨੇ) ਉਸ ਇਸਤਰੀ ਦੇ ਦੁਆਰ ਉਤੇ ਪੈਰਾਂ ਦਾ ਖੜਾਕ ਕੀਤਾ। ੮।

(ਇਸ ਸਥਿਤੀ ਵਿਚ ਉਸ ਇਸਤਰੀ ਨੇ) ਪਤਲੇ ਯਾਰ ਨੂੰ ਕਿਹਾ ਕਿ ਦੀਵਾਰ ਟਪ ਕੇ ਚਲਾ ਜਾ। ਕੋਈ ਪਾਪੀ ਆ ਗਿਆ ਹੈ ਮਤਾਂ (ਉਹ) ਮੈਨੂੰ ਅਤੇ ਤੈਨੂੰ ਬੰਨ੍ਹ ਲਵੇ। ੯। ਉਸ ਨੇ (ਪਤਲੇ ਯਾਰ) ਨਾਲ ਬਹੁਤ ਅਧਿਕ ਕਾਮ ਕ੍ਰੀੜਾ ਕਰ ਕੇ ਟਾਲ ਦਿੱਤਾ। (ਬਾਹਰੋਂ) ਮੋਟੇ ਯਾਰ ਨੂੰ ਆਇਆ ਜਾਣ ਕੇ ਘਬਰਾ ਕੇ ਉਠ ਕੇ ਖੜੇ ਗਈ। ੧੦।

ਉਠਣ ਨਾਲ ਬੀਰਜ ਧਰਤੀ ਉਤੇ ਡਿਗ ਪਿਆ, (ਜਿਸ ਨੂੰ) ਮੋਟੇ ਯਾਰ ਨੇ ਵੇਖ ਲਿਆ। (ਉਸ ਨੇ) ਇਸਤਰੀ ਨੂੰ ਬੀਰਜ ਡਿਗਣ ਦਾ ਭੇਦ ਛੇਤੀ ਦਸਣ ਲਈ ਕਿਹਾ। ੧੧। (ਇਸਤਰੀ ਕਹਿਣ ਲਗੀ) ਤੁਹਾਡੇ ਅਤਿ ਅਧਿਕ ਸੁੰਦਰ ਰੂਪ ਨੂੰ ਵੇਖ ਕੇ ਮੈਂ (ਆਪਣੇ ਆਪ ਨੂੰ) ਸੰਭਾਲ ਨ ਸਕੀ (ਅਰਥਾਤ ਅਤਿ ਅਧਿਕ ਕਾਮ ਵਸ ਹੋ ਗਈ), ਇਸ ਕਰ ਕੇ ਬੀਰਜ ਧਰਤੀ ਉਤੇ ਡਿਗ ਗਿਆ (ਅਤੇ ਉਸ ਨੂੰ ਆਪਣੇ ਵਿਚ) ਸਮੇਟ ਨ ਸਕੀ। ੧੨। (ਉਹ) ਮੂਰਖ ਇਹ ਗੱਲ ਸੁਣ ਕੇ ਫੁਲ ਗਿਆ ਅਤੇ ਆਪਣੇ ਸ਼ਰੀਰ ਨੂੰ ਸੁਭ (ਸੁੰਦਰ) ਮੰਨਣ ਲਗਾ (ਕਿਉਂਕਿ ਉਸ ਦੀ) ਛਬੀ ਨੂੰ ਵੇਖ ਕੇ ਬਾਲਿਕਾ (ਇਸਤਰੀ) ਦਾ ਬੀਰਜ ('ਅਨੰਗ') ਧਰਤੀ ਉਤੇ ਡਿਗ ਪਿਆ ਸੀ। ੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਤੀਜੇ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩। ੯੧। ਚਲਦਾ।

ਚੌਪਈ

(ਕਥਾ ਦੀ ਸਮਾਪਤੀ ਤੋਂ ਬਾਦ) ਰਾਜੇ ਨੇ ਪੁੱਤਰ ਨੂੰ ਬੰਦੀਖਾਨੇ ਵਿਚ ਭੇਜ ਦਿੱਤਾ ਅਤੇ ਸਵੇਰ ਹੋਣ ਤੇ ਫਿਰ ਪਕੜ ਕੇ ਬੁਲਵਾ ਲਿਆ। (ਫਿਰ) ਮੰਤ੍ਰੀ ਨੇ ਰਾਜੇ ਪ੍ਰਤਿ ਬਚਨ ਕਹੇ। ਰਾਜੇ ਨੇ (ਬਚਨ) ਸੁਣੇ ਜੋ ਮਾਨੋ ਅੰਮ੍ਰਿਤ ਨਾਲ ਭਰੇ ਹੋਏ ਹੋਣ। ੧।

ਦੌਹਰਾ

ਮਹਾਨੰਦ (ਨਾਂ ਦੇ ਇਕ) ਨਕਾਰਾ ਬੰਦੇ ਦੀ ਇਕ ਪਤਨੀ ਸੀ, ਜਿਸ ਨਾਲ ਅਨੇਕ ਹਿੰਦੂ ਅਤੇ ਮੁਸਲਮਾਨ ਕਾਮ-ਵਿਲਾਸ ਕਰਦੇ ਸਨ। ੨। (ਉਸ) ਨਿਕੰਮੇ ਮਹਾਨੰਦ ਦੀ ਪਤਨੀ ਦਾ ਨਾਂ ਘੁਰਕੀ ਸੀ ਜੋ ਅੱਠੇ ਪਹਿਰ ਕ੍ਰੋਧ ਨਾਲ ਪਤੀ ਨੂੰ ਘੁਰਕਦੀ ਰਹਿੰਦੀ ਸੀ। ੩। ਉਸ ਆਦਮੀ ਦੀ ਇਕ ਅੱਖ ਸੀ ਅਤੇ ਉਹ ਬੁੱਢਾ ਸੀ ਅਤੇ ਇਸਤਰੀ ਜਵਾਨ ਸੀ। ਉਹ (ਇਸਤਰੀ) ਉਸ ਉਤੇ ਰੀਝਦੀ ਨਹੀਂ ਸੀ (ਪਰ) ਉਸ (ਬੁੱਢੇ) ਦੇ ਉਸ ਵਿਚ ਪ੍ਰਾਣ ਟਿਕੇ ਹੋਏ ਸਨ। ੪।

ਕਾਜ ਕਵਨ ਹੂੰ ਕੇ ਨਿਮਿਤਿ ਗਯੋ ਧਾਮ ਕੇ ਧਾਇ।
 ਤਰੁਨ ਪੁਰਖ ਸੇ ਤਰੁਨਿ ਤਹ ਰਹੀ ਹੁਤੀ ਲਪਟਾਇ। ੫।
 ਮਹਾਨੰਦ ਆਵਤ ਸੁਨ੍ਯੋ ਲਯੋ ਗਰੇ ਸੋ ਲਾਇ।
 ਅਤਿ ਬਚਿਤ੍ਰ ਬਾਤੈ ਕਰੀ ਹਿੰਦੈ ਹਰਖ ਉਪਜਾਇ। ੬।
 ਕਾਨ ਦੋਊ ਗਹਿਰੇ ਗਹੇ ਚੁੰਮਿ ਏਕ ਦ੍ਰਿਗ ਲੀਨ।
 ਇਹ ਛਲ ਸੋ ਛਲਿ ਕੈ ਜੜਹਿ ਯਾਰ ਬਿਦਾ ਕਰਿ ਦੀਨ। ੭।

ਸ੍ਵਨਨ ਕਛੁ ਖਰਕੋ ਸੁਨੈ ਇਕ ਚਖੁ ਸਕੈ ਨ ਹੋਰਿ।
 ਪਰੇ ਸਦਾ ਮੇਰੇ ਰਹੈ ਲਹੈ ਨ ਭੇਵ ਅਧੋਰ। ੮।

ਹੋਰਿ ਰੂਪ ਤਵ ਬਸਿ ਭਈ ਮੇ ਮਨ ਬਢ੍ਯੋ ਅਨੰਗ।
 ਚੁੰਮਿ ਨੇਤ੍ਰ ਤਾ ਤੇ ਲਯੋ ਅਤਿ ਹਿਤ ਚਿਤ ਕੇ ਸੰਗ। ੯।

ਮਹਾਨੰਦ ਇਹ ਬਾਤ ਸੁਨਿ ਫੂਲਿ ਗਯੋ ਮਨ ਮਾਹਿ।
 ਅਧਿਕ ਪ੍ਰੀਤਿ ਤਾ ਸੋ ਕਰੀ ਭੇਦ ਪਛਾਨ੍ਯੋ ਨਾਹਿ। ੧੦। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਤੁਰਥੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੪। ੧੦੧। ਅਫਸ੍ਰੰ।*

ਦੋਹਰਾ

ਬੰਦਿਸਾਲ ਕੋ ਭੂਪ ਤਬ ਨਿਜੁ ਸੁਤ ਦਯੋ ਪਠਾਇ।
 ਭੋਰ ਹੋਤ ਅਪਨੇ ਨਿਕਟਿ ਬਹੁਰੇ ਲੀਯੋ ਬੁਲਾਇ। ੧।

ਚੌਪਈ

ਬੰਦਿਸਾਲ ਨ੍ਰਿਪ ਪੂਤ ਪਠਾਯੋ। ਭਈ ਭੋਰ ਫਿਰਿ ਪਕਰ ਮੰਗਾਯੋ।
 ਮੰਤ੍ਰੀ ਪ੍ਰਭੁ ਸੇ ਬਚਨ ਉਚਾਰੇ। ਜਾਨੁਕ ਸੋਕ ਦੂਰਿ ਕਰਿ ਡਾਰੇ। ੨।

ਦੋਹਰਾ

ਇਕ ਜੋਗੀ ਬਨ ਮੈ ਹੁਤੋ ਦੂਮ ਮੈ ਕੁਟੀ ਬਨਾਇ।
 ਏਕ ਸਾਹ ਕੀ ਸੁਤਾ ਕੋ ਲੈ ਗਯੋ ਮੰਤ੍ਰ ਚਲਾਇ। ੩।

ਚੌਪਈ

ਕਾਸਿਕਾਰ ਕੋ ਸਾਹਿਕ ਜਨਿਯਤ। ਸਹਜ ਕਲਾ ਤਿਹ ਸੁਤਾ ਬਖਨਿਯਤ।
 ਤਾ ਕੋ ਹਰਿ ਜੋਗੀ ਲੈ ਗਯੋ। ਰਾਖਤ ਏਕ ਬਿਰਛ ਮੈ ਭਯੋ। ੪।

ਦੋਹਰਾ

ਕਰੀ ਕਿਵਾਰੀ ਬਿਰਛ ਕੀ ਖੋਦਿ ਕਿਯੋ ਤਿਹ ਗ੍ਰੇਹ।
 ਰਾਤਿ ਦਿਵਸ ਤਾ ਕੋ ਭਜੈ ਅਧਿਕ ਬਢਾਇ ਸਨੇਹ। ੫।

ਕਿਸੇ ਕੰਮ ਲਈ (ਮਹਾਨੰਦ) ਆਪਣੇ ਘਰ ਵਲ ਗਿਆ। ਉਥੇ (ਕਿਸੇ) ਜਵਾਨ ਪੁਰਸ਼ ਨਾਲ ਇਸਤਰੀ ਕਾਮ-ਕ੍ਰੀੜਾ ਵਿਚ ਮਗਨ ਸੀ।੫।

(ਜਦੋਂ ਉਸ ਨੇ) ਮਹਾਨੰਦ ਨੂੰ ਆਉਂਦਿਆਂ ਸੁਣਿਆ ਤਾਂ ਗਲੇ ਨਾਲ ਲਾ ਲਿਆ ਅਤੇ ਮਨ ਵਿਚ ਪ੍ਰਸੰਨ ਹੋ ਕੇ ਬਹੁਤ ਵਿਚਿਤ੍ਰ (ਮਨ ਮੋਹਣੀਆਂ) ਗੱਲਾਂ ਕੀਤੀਆਂ।੬।

ਕੰਨਾਂ ਨੂੰ (ਦੋਹਾਂ ਹੱਥਾਂ ਨਾਲ) ਚੰਗੀ ਤਰ੍ਹਾਂ ਦਬ ਕੇ ਇਕ ਅੱਖ ਨੂੰ ਚੁੰਮ ਲਿਆ। ਇਸ ਤਰ੍ਹਾਂ ਉਸ ਮੂਰਖ ਨੂੰ (ਅੱਖਾਂ ਅਤੇ ਕੰਨਾਂ ਤੋਂ ਅਸਮਰਥ ਕਰ ਕੇ) ਇਸ ਛਲ ਨਾਲ ਛਲ ਕੇ ਯਾਰ ਨੂੰ ਵਿਦਾ ਕਰ ਦਿੱਤਾ।੭।

(ਉਸ ਨੇ) ਕੰਨਾਂ ਨਾਲ ਖੜਕਾ ਸੁਣਿਆ, ਪਰ ਇਕ ਅੱਖ ਨਾਲ ਵੇਖ ਨ ਸਕਿਆ। ਉਹ ਅਗਿਆਨੀ ਸਦਾ ਮੇਰੇ (ਦੁਆਰ) ਉਤੇ ਪਿਆ ਰਹਿੰਦਾ ਅਤੇ ਇਸ ਭੇਦ ਨੂੰ ਨ ਸਮਝ ਸਕਿਆ।੮।

(ਪਤਨੀ ਨੇ ਉਸ ਨੂੰ ਕਿਹਾ ਕਿ ਮੈਂ ਤੇਰਾ) ਰੂਪ ਵੇਖ ਕੇ ਤੇਰੇ ਵਸ ਵਿਚ ਹੋ ਗਈ ਹਾਂ ਅਤੇ ਮੇਰੇ ਸ਼ਰੀਰ ਵਿਚ ਕਾਮ ਵੱਧ ਗਿਆ ਹੈ। ਇਸ ਲਈ ਚਿਤ ਵਿਚ ਅਤਿ ਅਧਿਕ ਹਿਤ ਕਰ ਕੇ (ਮੈਂ ਤੁਹਾਡਾ) ਨੇਤਰ ਚੁੰਮ ਲਿਆ ਹੈ।੯।

ਮਹਾਨੰਦ ਇਹ ਗੱਲ ਸੁਣ ਕੇ ਮਨ ਵਿਚ ਬਹੁਤ ਫੁਲ ਗਿਆ ਅਤੇ ਉਸ ਨਾਲ ਬਹੁਤ ਅਧਿਕ ਪ੍ਰੀਤ ਕੀਤੀ, (ਪਰ ਉਸ ਮੂਰਖ ਨੇ ਵਿਚਲੇ) ਭੇਦ ਨੂੰ ਨ ਸਮਝਿਆ।੧੦।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਚੌਥੇ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪। ੧੦੧। ਚਲਦਾ।*

ਦੌਹਰਾ

ਤਦ ਰਾਜੇ ਨੇ ਆਪਣੇ ਪੁੱਤਰ ਨੂੰ ਬੰਦੀਖਾਨੇ ਵਿਚ ਭੇਜ ਦਿੱਤਾ। ਸਵੇਰ ਹੁੰਦਿਆਂ ਹੀ ਫਿਰ ਆਪਣੇ ਕੋਲ ਬੁਲਾ ਲਿਆ।੧।

ਚੌਪਈ

ਰਾਜੇ ਨੇ ਬੰਦੀਖਾਨੇ ਵਿਚ (ਆਪਣੇ) ਪੁੱਤਰ ਨੂੰ ਭੇਜ ਦਿੱਤਾ। ਸਵੇਰ ਹੋਣ ਤੇ ਫਿਰ ਪਕੜ ਕੇ ਮੰਗਵਾ ਲਿਆ। ਮੰਤ੍ਰੀ ਨੇ ਰਾਜੇ ਪ੍ਰੀਤ ਬਚਨ ਕਹੇ, (ਇੰਜ ਪ੍ਰੀਤ ਹੁੰਦਾ ਹੈ) ਮਾਨੇ (ਉਸ ਦੇ) ਗਮ ਨੂੰ ਦੂਰ ਕਰ ਦਿੱਤਾ ਹੋਵੇ।੨।

ਦੌਹਰਾ

ਇਕ ਜੋਗੀ ਜੰਗਲ ਵਿਚ ਬ੍ਰਿਛ ਵਿਚ ਕੁਟੀਆ ਬਣਾ ਕੇ ਰਹਿੰਦਾ ਸੀ। (ਉਹ) ਇਕ ਸ਼ਾਹ ਦੀ ਕੁੜੀ ਨੂੰ ਮੰਤ੍ਰ ਦੇ ਵਸ ਕਰ ਕੇ ਲੈ ਗਿਆ।੩।

ਚੌਪਈ

ਇਕ ਸ਼ਾਹ ਕਾਸਿਕਾਰ (ਦਾ ਨਿਵਾਸੀ) ਸੀ ਅਤੇ ਉਸ ਦੀ ਪੁੱਤਰੀ ਦਾ ਨਾਂ ਸਹਿਜ ਕਲਾ ਸੀ। ਉਸ ਨੂੰ ਜੋਗੀ ਹਰ ਕੇ ਲੈ ਗਿਆ ਅਤੇ ਇਕ ਬ੍ਰਿਛ ਵਿਚ ਟਿਕਾ ਦਿੱਤਾ।੪।

ਦੌਹਰਾ

(ਇਕ) ਬ੍ਰਿਛ ਨੂੰ ਖੋਦ ਕੇ ਉਸ ਵਿਚ ਇਕ ਤਾਕੀ ਵਾਲਾ ਘਰ ਬਣਾਇਆ। ਰਾਤ ਦਿਨ (ਜੋਗੀ) ਅਧਿਕ ਪ੍ਰੇਮ ਵਧਾ ਕੇ ਸ਼ਾਹ ਦੀ ਪੁੱਤਰੀ ਨਾਲ ਭੋਗ-ਵਿਲਾਸ ਕਰਦਾ ਸੀ।੫।

ਮਾਰਿ ਕਿਵਰਿਯਾ ਬਿਰਛ ਕੀ ਆਪਿ ਨਗਰ ਮੈ ਆਇ।
 ਮਾਗਿ ਭਿਛਾ ਨਿਸਿ ਕੇ ਸਮੈ ਰਹਤ ਤਿਸੀ ਦ੍ਰੁਮ ਜਾਇ। ੬।
 ਜਾਇ^੧ ਤਹਾ ਆਪਨ ਕਰੈ ਹਾਬਨ ਕੇ ਤਤਕਾਰ।
 ਸੁਨਤ ਸਬਦ ਤਾਕੀ ਤਰੁਨਿ ਛੋਰਤ ਕਰਨ ਕਿਵਾਰ। ੭।

ਚੌਪਈ

ਐਸੀ ਭਾਤਿ ਨਿਤ੍ਰਜ ਜਡ ਕਰੈ। ਮਧੁਰ ਮਧੁਰ ਧੁਨਿ ਬੈਨੁ ਉਚਰੈ।
 ਰਾਜ ਕਲਾ ਬਿਨਸੀ ਸਭ ਗਾਵੈ। ਸਹਜ ਕਲਾ ਬਿਨਸੀ ਨ ਸੁਨਾਵੈ। ੮।

ਦੋਹਰਾ

ਤਿਹੀ ਨਗਰ ਮੈ ਅਤਿ ਚਤੁਰ ਹੁਤੋ ਪੁਤ੍ਰ ਇਕ ਭੂਪ।
 ਬਲ ਗੁਨ ਬਿਕ੍ਰਮ ਇੰਦ੍ਰ ਸਮ ਸੁੰਦਰ ਕਾਮ ਸਰੂਪ। ੯।
 ਸੁਰੀ ਆਸੁਰੀ ਕਿੰਨ੍ਹਨੀ ਗੰਧਰਬੀ ਕਿਨ ਮਾਹਿ।
 ਹਿੰਦੁਨੀ ਤੁਰਕਾਨੀ ਸਭੈ ਹੇਰਿ ਰੂਪ ਬਲਿ ਜਾਹਿ। ੧੦।

ਚੌਪਈ

ਨ੍ਰਿਪ ਸੁਤ ਤਾ ਕੇ ਪਾਛੇ ਧਾਯੋ। ਤਿਨ ਜੁਗਯਹਿ ਕਛੁ ਭੇਦ ਨ ਪਾਯੋ।
 ਜਬ ਵਹ ਜਾਇ ਬਿਰਛ ਮੈ ਬਰਿਯੋ। ਤਬ ਛਿਤ ਪਤਿ ਸੁਤ ਦ੍ਰੁਮ ਪਰ ਚਰਿਯੋ। ੧੧।

ਭਯੋ ਪ੍ਰਾਤ ਜੋਗੀ ਪੁਰ ਆਯੋ। ਉਤਰਿ ਭੂਪ ਸੁਤ ਤਾਲ ਬਜਾਯੋ।
 ਛੋਰਿ ਕਿਵਾਰ ਕੁਅਰਿ ਤਿਨ ਦੀਨੋ। ਤਾ ਸੋ ਕੁਅਰ ਭੋਗ ਦ੍ਰਿੜ ਕੀਨੋ। ੧੨।

ਦੋਹਰਾ

ਲੇਹਜ ਪੇਹਜ ਭਛ ਸੁਭ ਭੋਜਨ ਭਲੇ ਖਵਾਇ।
 ਤਾ ਸੋ ਰਤਿ ਮਾਨਤ ਭਯੋ ਹ੍ਰਿਦੈ ਹਰਖ ਉਪਜਾਇ। ੧੩।
 ਤਾ ਤ੍ਰਿਯ ਕੇ ਜੋ ਚਿਤ ਹੁਤੋ ਨ੍ਰਿਪ ਸੁਤ ਲਿਯੋ ਚੁਰਾਇ।
 ਤਾ ਦਿਨ ਤੇ ਤਿਹ ਜੋਗਿਯਹਿ ਚਿਤ ਤੇ ਦਿਯੋ ਭੁਲਾਇ। ੧੪।

ਅਤਿਲ

ਭਲੇ ਹੇਰਿ ਕਰਿ ਬੁਰੋ ਨ ਕਬਹੂ ਨਿਹਾਰਿਯੈ।
 ਚਤੁਰ ਪੁਰਖੁ ਕੋ ਪਾਇ ਨ ਮੂਰਖ ਚਿਤਾਰਿਯੈ।
 ਧਨੀ ਚਤੁਰ ਅਰੁ ਤਰੁਨਿ ਤਰੁਨਿ ਜੋ ਪਾਇ ਹੈ।
 ਹੋ ਬਿਰਧ ਕੁਰੂਪ ਨਿਧਨ ਜੜ ਪੈ ਕਿਯੋ ਜਾਇ ਹੈ। ੧੫।

ਦੋਹਰਾ

ਸਾਹ ਸੁਤਾ ਤਾ ਸੋ ਕਹਿਯੋ ਸੰਗ ਚਲਹੁ ਲੈ ਮੋਹਿ।
 ਭੋਗ ਕਰੋਗੀ ਜੋਗ ਤਜਿ ਅਧਿਕ ਰਿਝੈਹੋ ਤੋਹਿ। ੧੬।

ਬ੍ਰਿਛ ਦੀ ਤਾਕੀ ਨੂੰ ਬੰਦ ਕਰ ਕੇ ਉਹ ਆਪ ਨਗਰ ਵਿਚ ਆ ਜਾਂਦਾ ਸੀ ਅਤੇ ਭਿਖਿਆ ਮੰਗ ਕੇ ਰਾਤ ਵੇਲੇ ਉਸ ਬ੍ਰਿਛ ਵਿਚ ਜਾ ਰਹਿੰਦਾ ਸੀ।^੬ ਉਥੇ ਜਾ ਕੇ ਆਪਣੇ ਹੱਥਾਂ ਨਾਲ ਤਾੜੀ ਵਜਾਂਦਾ ਸੀ। ਉਸ ਦੀ ਆਵਾਜ਼ ਸੁਣ ਕੇ ਇਸਤਰੀ ਹੱਥ ਨਾਲ ਕਿਵਾੜ ਖੋਲ੍ਹ ਦਿੰਦੀ ਸੀ।^੭

ਚੌਪਈ

(ਉਹ) ਮੂਰਖ ਨਿੱਤ ਇਸ ਤਰ੍ਹਾਂ ਕਰਦਾ ਸੀ ਅਤੇ ਮਿਠੀ ਮਿਠੀ ਧੁਨ ਨਾਲ ਬੀਨ (ਵਜਾਉਂਦਾ ਹੋਇਆ ਬੋਲ) ਉਚਾਰਦਾ ਸੀ। (ਉਹ) ਗਾਉਂਦਾ ਸੀ ਕਿ ਸਾਰੀ ਰਾਜ-ਕਲਾ ਖ਼ਤਮ ਹੋ ਗਈ ਹੈ ਪਰ 'ਸਹਿਜ ਕਲਾ' ਨਸ਼ਟ ਨਹੀਂ ਹੋਈ, (ਇਹ ਗੱਲ) ਸੁਣਾਉਂਦਾ ਸੀ।^੮

ਦੋਹਰਾ

ਉਸ ਨਗਰ ਵਿਚ ਰਾਜੇ ਦਾ ਇਕ ਅਤਿ ਚਤੁਰ ਪੁੱਤਰ ਰਹਿੰਦਾ ਸੀ। ਉਹ ਬਲ, ਗੁਣ ਅਤੇ ਸ਼ਕਤੀ ਵਜੋਂ ਇੰਦਰ ਦੇ ਸਮਾਨ ਸੀ ਅਤੇ ਸੁੰਦਰਤਾ ਵਜੋਂ ਕਾਮ ਦਾ ਸਰੂਪ ਸੀ।^੯ ਦੇਵ-ਇਸਤਰੀਆਂ, ਦੈਂਤ-ਇਸਤਰੀਆਂ, ਕਿੰਨਰਾਂ ਅਤੇ ਗੰਧਰਬਾਂ ਦੀਆਂ ਇਸਤਰੀਆਂ ਅਤੇ ਹਿੰਦੂਆਣੀਆਂ ਤੇ ਮੁਸਲਮਾਣੀਆਂ, ਸਭ ਉਸ ਦੇ ਰੂਪ ਨੂੰ ਵੇਖ ਕੇ ਕੁਰਬਾਨ ਜਾਂਦੀਆਂ ਸਨ।^{੧੦}

ਚੌਪਈ

(ਇਕ ਦਿਨ) ਰਾਜੇ ਦਾ ਪੁੱਤਰ ਉਸ (ਜੋਗੀ) ਦੇ ਪਿਛੇ ਗਿਆ, ਪਰ ਜੋਗੀ ਨੂੰ ਉਸ ਦਾ ਕੁਝ ਵੀ ਪਤਾ ਨ ਲਗਿਆ। ਜਦ ਉਹ (ਜੋਗੀ) ਬ੍ਰਿਛ ਵਿਚ ਜਾ ਕੇ ਵੜਿਆ, ਤਦ ਰਾਜੇ ਦਾ ਲੜਕਾ ਬ੍ਰਿਛ ਉਤੇ ਚੜ੍ਹ ਗਿਆ।^{੧੧}

ਸਵੇਰ ਹੋਣ ਤੇ ਜੋਗੀ ਨਗਰ ਨੂੰ ਚਲਿਆ ਗਿਆ। (ਤਦ) ਰਾਜੇ ਦੇ ਪੁੱਤਰ ਨੇ (ਬ੍ਰਿਛ ਤੋਂ) ਉਤਰ ਕੇ ਤਾੜੀ ਵਜਾਈ। ਉਸ ਇਸਤਰੀ ਨੇ ਕਿਵਾੜ ਖੋਲ੍ਹ ਦਿੱਤਾ। ਉਸ ਨਾਲ ਰਾਜ ਕੁਮਾਰ ਨੇ ਚੰਗੀ ਤਰ੍ਹਾਂ ਭੋਗ-ਵਿਲਾਸ ਕੀਤਾ।^{੧੨}

ਦੋਹਰਾ

(ਰਾਜ ਕੁਮਾਰ ਨੇ) ਦੁੱਧ ('ਪੇਹਜ'), ਚਟਣੀ ਅਤੇ ਚੰਗੇ ਭੋਜਨ (ਉਸ ਇਸਤਰੀ ਨੂੰ) ਖਵਾਏ ਅਤੇ ਮਨ ਵਿਚ ਖੁਸ਼ੀ ਵਧਾ ਕੇ ਉਸ ਨਾਲ ਖੂਬ ਕਾਮ-ਕ੍ਰੀੜਾ ਕੀਤੀ।^{੧੩}

ਉਸ ਇਸਤਰੀ ਦੇ ਚਿਤ ਨੂੰ ਰਾਜ ਕੁਮਾਰ ਨੇ ਚੁਰਾ ਲਿਆ। ਉਸ ਦਿਨ ਤੋਂ ਉਸ (ਇਸਤਰੀ) ਨੇ ਜੋਗੀ ਨੂੰ ਚਿਤ ਤੋਂ ਭੁਲਾ ਦਿੱਤਾ।^{੧੪}

ਅੰਤਿਮ

ਚੰਗੀ (ਚੀਜ਼) ਵੇਖ ਕੇ ਫਿਰ ਮਾੜੀ (ਚੀਜ਼) ਨੂੰ ਕਦੇ ਵੀ ਵੇਖਣਾ ਨਹੀਂ ਚਾਹੀਦਾ। ਸਿਆਣੇ ਪੁਰਸ਼ ਨੂੰ ਪ੍ਰਾਪਤ ਕਰ ਕੇ (ਫਿਰ) ਮੂਰਖ ਨੂੰ (ਕਦੇ ਵੀ) ਯਾਦ ਨਹੀਂ ਕਰਨਾ ਚਾਹੀਦਾ। ਧਨਵਾਨ, ਚਤੁਰ ਅਤੇ ਜਵਾਨ (ਪੁਰਸ਼) ਨੂੰ ਪ੍ਰਾਪਤ ਕਰ ਕੇ (ਫਿਰ ਇਸਤਰੀ) ਬਿਰਧ, ਕੁਰੂਪ, ਨਿਰਧਨ ਅਤੇ ਮੂਰਖ (ਪੁਰਸ਼) ਕੋਲ ਕਿਉਂ ਜਾਏਗੀ।^{੧੫}

ਦੋਹਰਾ

ਸ਼ਾਹ ਦੀ ਪੁੱਤਰੀ ਨੇ ਉਸ (ਰਾਜ ਕੁਮਾਰ) ਨੂੰ ਕਿਹਾ ਕਿ ਮੈਨੂੰ ਨਾਲ ਲੈ ਚਲ। ਮੈਂ ਜੋਗੀ ਨੂੰ ਤਿਆਗ ਕੇ (ਤੇਰੇ ਨਾਲ) ਭੋਗ-ਵਿਲਾਸ ਕਰਾਂਗੀ ਅਤੇ ਤੈਨੂੰ ਬਹੁਤ ਰਿਝਾਵਾਂਗੀ।^{੧੬}

ਚੌਪਈ

ਤਬ ਮੈ ਚਲੈ ਸੰਗ ਲੈ ਤੋ ਕੋ। ਜੁਗਯਹਿ ਬੋਲਿ ਮਾਨੁ ਹਿਤ ਮੋ ਕੋ।
ਆਖਿ ਮੂੰਦਿ ਦੇਉ ਬੀਨ ਬਜੈਯੈ। ਮੋਰੇ ਕਰ ਕੇ ਤਾਲਿ ਦਿਵੈਯੈ। ੧੭।

ਆਖਿ ਮੂੰਦਿ ਦੇਉ ਬੀਨ ਬਜਾਈ। ਤਿਹ ਤ੍ਰਿਯ ਘਾਤ ਭਲੀ ਲਖਿ ਪਾਈ।
ਨ੍ਰਿਪ ਸੁਤ ਕੇ ਸੰਗ ਭੋਗ ਕਮਾਯੋ। ਚੋਟ ਚਟਾਕਨ ਤਾਲ ਦਿਵਾਯੋ। ੧੮।

ਦੋਹਰਾ

ਅਤਿ ਰਤਿ ਕਰਿ ਤਾ ਕੇ ਲਿਯੋ ਅਪਨੇ ਹੈ ਕਰਿ ਸ੍ਵਾਰ।
ਨਗਰ ਸਾਲ ਪੁਰ ਕੋ ਗਯੋ ਬਿਰਛ ਕਿਵਰਿਯਹਿ ਮਾਰਿ। ੧੯। ੧।

ਇਤਿ ਸ੍ਰੀ ਚਰਿਤ੍ਰ ਪ੍ਰਭਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪੰਚਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫। ੧੨੦। ਅਛਰੰ।

ਦੋਹਰਾ

ਬੇਦਿਸਾਲ ਕੋ ਭੂਪ ਤਬ ਨਿਜੁ ਸੁਤ ਦਿਯੋ ਪਠਾਇ।
ਭੋਰ ਹੋਤ ਮੰਤ੍ਰੀ ਸਹਿਤ ਬਹੁਰੇ ਲਿਯੋ ਬੁਲਾਇ। ੧।
ਪੁਨਿ ਮੰਤ੍ਰੀ ਐਸੇ ਕਹੀ ਏਕ ਤ੍ਰਿਯਾ ਕੀ ਬਾਤ।
ਸੋ ਸੁਨਿ ਨ੍ਰਿਪ ਰੀਝਤ ਭਯੋ ਕਹੋ ਕਹੋ ਮੁਹਿ ਤਾਤ। ੨।
ਏਕ ਬਧੂ ਥੀ ਜਾਟ ਕੀ ਦੂਜੇ ਬਰੀ ਗਵਾਰ।
ਖੇਲਿ ਅਖੇਟਕ ਨ੍ਰਿਪਤਿ ਇਕ ਆਨਿ ਭਯੋ ਤਿਹ ਯਾਰ। ੩।

ਅਤਿਲ

ਲੰਗ ਚਲਾਲਾ ਕੋ ਇਕ ਰਾਇ ਬਖਾਨਿਯੈ।
ਮਧੁਕਰ ਸਾਹ ਸੁ ਬੀਰ ਜਗਤ ਮੈ ਜਾਨਿਯੈ।
ਮਾਲ ਮਤੀ ਜਟਿਯਾ ਸੋ ਨੇਹੁ ਲਗਾਇਯੋ।
ਹੋ ਖੇਲਿ ਅਖੇਟਕ ਭਵਨ ਤਵਨ ਕੇ ਆਇਯੋ। ੪।

ਦੋਹਰਾ

ਖੇਲਿ ਅਖੇਟਕ ਆਨਿ ਨ੍ਰਿਪ ਰਤਿ ਮਾਨੀ ਤਿਹ ਸੰਗ।
ਇਹੀ ਬੀਚ ਆਵਤ ਭਯੋ ਜਾਟ ਰੀਛ ਕੈ ਸੰਗ। ੫।
ਜਾਟਾਵਤ ਲਖਿ ਨ੍ਰਿਪ ਡਰਿਯੋ ਕਹਿਯੋ ਨ ਡਰਿ ਬਲਿ ਜਾਉ।
ਤਿਹ ਦੇਖਤ ਤੁਹਿ ਕਾਢਿ ਹੋ ਤਾ ਕੇ ਸਿਰ ਧਰਿ ਪਾਉ। ੬।

ਚੌਪਈ

(ਰਾਜ ਕੁਮਾਰ ਨੇ ਕਿਹਾ ਕਿ) ਮੈਂ ਤਦ ਤੈਨੂੰ ਨਾਲ ਲੈ ਕੇ ਚਲਾਂਗਾ, ਜੇ ਮੇਰੇ ਲਈ (ਤੂੰ) ਜੋਗੀ ਨੂੰ ਬੁਲਾਵੇਂਗੀ। (ਉਹ) ਦੋਵੇਂ ਅੱਖਾਂ ਬੰਦ ਕਰ ਕੇ ਬੀਨ ਵਜਾਵੇਗਾ ਅਤੇ ਮੇਰੇ ਹੱਥੋਂ ਤਾਲ ਦਿਵਾਵੇਂਗੀ। ੧੭।

(ਇਸਤਰੀ ਨੇ ਰਾਜ ਕੁਮਾਰ ਅਨੁਸਾਰ ਹੀ ਕੰਮ ਕੀਤਾ) ਦੋਵੇਂ ਅੱਖਾਂ ਬੰਦ ਕਰ ਕੇ (ਜੋਗੀ ਨੇ) ਬੀਨ ਵਜਾਈ। ਉਸ ਇਸਤਰੀ ਨੂੰ ਚੰਗਾ ਮੌਕਾ ਮਿਲ ਗਿਆ। (ਉਸ ਨੇ) ਰਾਜ ਕੁਮਾਰ ਨਾਲ ਭੋਗ-ਵਿਲਾਸ ਕੀਤਾ। (ਅਤੇ ਸ਼ਰੀਰ ਦੇ ਅੰਗਾਂ ਦੇ ਪਰਸਪਰ) ਚਟਕਣ ਦੀ ਧੁਨ ਨੂੰ ਤਾਲ ਵਜੋਂ ਵਰਤਿਆ। ੧੮।

ਦੋਹਰਾ

(ਉਸ ਨਾਲ) ਬਹੁਤ ਕਾਮ-ਕ੍ਰੀੜਾ ਕਰ ਕੇ ਉਸ ਨੂੰ ਆਪਣੇ ਘੋੜੇ ਉਤੇ ਸਵਾਰ ਕਰ ਲਿਆ ਅਤੇ ਬ੍ਰਿਛ ਦਾ ਕਿਵਾੜ ਬੰਦ ਕਰ ਕੇ ਸਾਲਪੁਰ ਨਗਰ ਵਲ ਚਲਾ ਗਿਆ। ੧੯।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਪੰਜਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ਪ। ੧੨੦। ਚਲਦਾ।*

ਦੋਹਰਾ

ਤਦ ਰਾਜੇ ਨੇ ਆਪਣੇ ਪੁੱਤਰ ਨੂੰ ਬੰਦੀਖਾਨੇ ਵਿਚ ਭੇਜ ਦਿੱਤਾ। ਸਵੇਰ ਹੋਣ ਤੇ ਮੰਤ੍ਰੀ ਸਹਿਤ ਫਿਰ ਬੁਲਾ ਲਿਆ। ੧। ਫਿਰ ਮੰਤ੍ਰੀ ਨੇ ਇਕ ਤ੍ਰਿਆ ਦੀ ਕਥਾ ਇਸ ਤਰ੍ਹਾਂ ਕਹੀ। ਉਸ ਨੂੰ ਸੁਣ ਕੇ ਰਾਜਾ ਪ੍ਰਸੰਨ ਹੋ ਗਿਆ (ਅਤੇ ਕਹਿਣ ਲਗਾ) ਹੇ ਪਿਆਰੇ! ਮੈਨੂੰ ਬਾਰ ਬਾਰ ਕਹਿ ਕੇ ਸੁਣਾਓ। ੨। (ਮੰਤ੍ਰੀ ਨੇ ਕਹਿਣਾ ਸ਼ੁਰੂ ਕੀਤਾ) ਇਕ ਜਟ ਦੀ ਇਸਤਰੀ ਸੀ ਅਤੇ ਦੂਜੇ (ਉਹ) ਮੂਰਖ ਨੂੰ ਵਿਆਹੀ ਹੋਈ ਸੀ। ਇਕ ਰਾਜਾ ਸ਼ਿਕਾਰ ਖੇਡਦਿਆਂ ਉਸ ਦਾ ਯਾਰ ਆ ਬਣਿਆ। ੩।

ਅੰਤਲ

ਲੰਗ ਚਲਾਲਾ (ਨਾਂ ਦੇ ਨਗਰ) ਦਾ ਇਕ ਮਧੁਕਰ ਸ਼ਾਹ ਨਾਂ ਦਾ ਬਹਾਦਰ ਰਾਜਾ ਜਾਣਿਆਂ ਜਾਂਦਾ ਸੀ। (ਉਸ ਨੇ) ਮਾਲ ਮਤੀ (ਨਾਂ ਦੀ) ਜਟੀ ਨਾਲ ਪ੍ਰੇਮ ਲਗਾ ਲਿਆ ਅਤੇ ਸ਼ਿਕਾਰ ਖੇਡਦਾ ਖੇਡਦਾ ਉਸ ਦੇ ਘਰ ਆ ਗਿਆ। ੪।

ਦੋਹਰਾ

ਸ਼ਿਕਾਰ ਖੇਡਣ ਉਪਰੰਤ ਰਾਜੇ ਨੇ ਆ ਕੇ ਉਸ ਨਾਲ ਪ੍ਰੇਮ-ਕ੍ਰੀੜਾ ਕੀਤੀ। ਇਸੇ ਦੌਰਾਨ ਰਿਛ ਵਰਗੇ ਸਰੂਪ ਵਾਲਾ ਜਟ ਆ ਗਿਆ। ੫।

ਜਟ ਨੂੰ ਆਉਂਦਿਆਂ ਵੇਖ ਕੇ ਰਾਜਾ ਡਰ ਗਿਆ। (ਉਹ ਇਸਤਰੀ) ਕਹਿਣ ਲਗੀ, ਬਲਿਹਾਰੇ ਜਾਵਾਂ, ਡਰੋ ਨ। ਉਸ ਦੇ ਵੇਖਦਿਆਂ ਹੀ ਉਸ ਦੇ ਸਿਰ ਤੇ (ਤੁਹਾਡਾ) ਪੈਰ ਰਖਵਾ ਕੇ ਤੁਹਾਨੂੰ (ਬਾਹਰ) ਕਢ ਦਿਆਂਗੀ। ੬।

ਅਤਿਲ

ਏਕ ਕੁਠਰਿਯਾ ਬੀਚ ਰਾਵ ਕੋ ਰਾਖਿਯੋ।
 ਰੋਇ ਬਚਨ ਮੂਰਖ ਸੋ ਇਹ ਬਿਧਿ ਭਾਖਿਯੋ।
 ਰੈਨ ਸਮੈ ਇਕ ਬੁਰੇ ਸੁਪਨ ਮੁਹਿ ਆਇਯੋ।
 ਹੋ ਜਾਨੁਕ ਤੋ ਕਹ ਸ੍ਯਾਮ ਭੁਜੰਗ ਚਬਾਇਯੋ। ੨।

ਦੋਹਰਾ

ਤਾ ਤੇ ਮੈ ਅਪਨੇ ਸਦਨ ਦਿਜਬਰ ਲਿਯੋ ਬੁਲਾਇ।
 ਉਨ ਮੋਕੋ ਐਸੇ ਕਹਿਯੋ ਭੇਦ ਸਕਲ ਸਮਝਾਇ। ੮।
 ਜੋ ਕੇਉ ਨਾਰਿ ਪਤਿਬ੍ਰਤਾ ਜਾਪੁ ਜਪੈ ਹਿਤੁ ਲਾਇ।
 ਅਕਸ ਮਾਤ੍ਰ ਪ੍ਰਗਟੈ ਪੁਰਖ ਏਕ ਭੂਪ ਕੇ ਭਾਇ। ੯।
 ਜੋ ਤੁਮਰੇ ਸਿਰ ਜਾਇ ਧਰਿ ਪੁਰਖ ਪਾਵ ਬਡਭਾਗ।
 ਜੋ ਤੁਮ ਹੂੰ ਜੀਵਤ ਬਚੇ ਹਮਰੇ ਬਚੈ ਸੁਹਾਗ। ੧੦।
 ਤਾ ਤੇ ਤਵ ਆਗ੍ਯਾ ਭਏ ਜਾਪੁ ਜਪਤ ਹੋ ਜਾਇ।
 ਤੁਮਰੇ ਮਰੇ ਮੈ ਜਰਿ ਮਰੇ ਜਿਯੋ ਜਿਵੇ ਸੁਖੁ ਪਾਇ। ੧੧।
 ਜੋ ਹੋ ਹੋ ਸੁ ਪਤਿਬ੍ਰਤਾ ਜੋ ਮੇ ਮੈ ਸਤ ਆਇ।
 ਏਕ ਪੁਰਖ ਤਬ ਜਾਇ ਧਰਿ ਯਾ ਕੇ ਸਿਰ ਪਰਿ ਪਾਇ। ੧੨।
 ਸੁਨਤ ਬਚਨ ਰਾਜਾ ਉਠਿਯੋ ਤਾ ਕੇ ਸਿਰ ਪਗ ਠਾਨਿ।
 ਗਯੋ ਪ੍ਰਸੰਨ੍ਯ ਮੂਰਖ ਭਯੋ ਤ੍ਰਿਯਾ ਪਤਿਬ੍ਰਤ ਜਾਨਿ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਖਸਟਮੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੬। ੧੩੩। ਅਫਜ਼ੀ।

ਦੋਹਰਾ

ਸਾਹਜਹਾਨਾਬਾਦ ਮੈ ਏਕ ਤੁਰਕ ਕੀ ਨਾਰਿ।
 ਇਕ ਚਰਿਤ੍ਰ ਅਤਿ ਤਿਨ ਕਿਯੋ ਸੋ ਤੁਹਿ ਕਹੋ ਸੁਧਾਰਿ। ੧।
 ਅਨਿਕ ਪੁਰਖ ਤਾ ਸੋ ਸਦਾ ਨਿਸੁ ਦਿਨ ਕੇਲ ਕਮਾਹਿ।
 ਸ੍ਰਾਨ ਹੋਰਿ ਲਾਜਤ ਤਿਨੈ ਇਕ ਆਵਹਿ ਇਕ ਜਾਹਿ। ੨।

ਚੌਪਈ

ਸੋ ਇਕ ਰਹੈ ਮੁਗਲ ਕੀ ਬਾਮਾ। ਜੈਨਾਬਾਦੀ ਤਾ ਕੋ ਨਾਮਾ।
 ਬਹੁ ਪੁਰਖਨ ਸੋ ਕੇਲ ਕਮਾਵੈ। ਅਧਿਕ ਢੀਠ ਨਹਿ ਹਿੰਦੂ ਲਜਾਵੈ। ੩।

ਦੋਹਰਾ

ਜਾਹਿਦ ਖਾ ਆਗੇ ਹੁਤੋ ਬੇਗ ਯੂਸਫ ਗਯੋ ਆਇ।
 ਭਰਭਰਾਇ ਉਠ ਠਾਵਭੀ ਤਾਹਿ ਬੈਦ ਠਹਰਾਇ। ੪।

ਅਤਿਲ

(ਉਸ ਨੇ) ਇਕ ਕੋਠੀ ਵਿਚ ਰਾਜੇ ਨੂੰ ਲੁਕਾ ਦਿੱਤਾ ਅਤੇ ਰੋਂਦੇ ਹੋਇਆਂ ਉਸ ਮੁਰਖ ਨੂੰ ਇਸ ਤਰ੍ਹਾਂ ਕਿਹਾ। ਰਾਤ ਵੇਲੇ ਮੈਨੂੰ ਇਕ ਭੈੜਾ ਸੁਪਨਾ ਆਇਆ ਸੀ। (ਇੰਜ ਲਗਦਾ ਸੀ) ਮਾਨੋ ਤੈਨੂੰ ਕਾਲੇ ਨਾਗ ਨੇ ਚਬ ਲਿਆ ਹੋਵੇ।੭।

ਦੋਹਰਾ

ਇਸ ਕਰ ਕੇ ਮੈਂ ਆਪਣੇ ਘਰ (ਇਕ) ਸ਼ੇਸ਼ਠ ਬ੍ਰਾਹਮਣ ਨੂੰ ਬੁਲਾਇਆ ਹੈ। ਉਸ ਨੇ ਮੈਨੂੰ ਸਾਰਾ ਭੇਦ ਸਮਝਾ ਕੇ ਇਸ ਤਰ੍ਹਾਂ ਕਿਹਾ ਹੈ।੮। ਜੇ ਕੋਈ ਪਤਿਬ੍ਰਤਾ ਇਸਤਰੀ ਹਿਤ ਨਾਲ ਜਾਪ ਕਰੇ, ਤਾਂ ਅਚਾਨਕ ਰਾਜੇ ਵਰਗਾ ਇਕ ਪੁਰਸ਼ ਪੈਦਾ ਹੋਵੇਗਾ।੯।

ਜੇ ਉਹ ਪੁਰਸ਼ ਤੁਹਾਡੇ ਸਿਰ ਉਤੇ ਪੈਰ ਰਖ ਕੇ ਚਲਾ ਜਾਵੇ (ਤਾਂ ਮੇਰੇ) ਵਡੇ ਭਾਗ ਹੋਣਗੇ। (ਕਿਉਂਕਿ) ਤੁਸੀਂ ਜੀਉਂਦੇ ਬਚ ਜਾਓਗੇ ਅਤੇ ਮੇਰਾ ਸੁਹਾਗ ਬਚ ਜਾਵੇਗਾ।੧੦। ਇਸ ਲਈ ਜੇ ਤੁਹਾਡੀ ਆਗਿਆ ਹੋਵੇ ਤਾਂ ਮੈਂ ਜਾ ਕੇ ਜਾਪ ਕਰਦੀ ਹਾਂ। (ਕਿਉਂਕਿ) ਤੁਹਾਡੇ ਮਰਨ ਤੇ ਮੈਂ ਸੜ ਮਰਾਂਗੀ ਅਤੇ ਜੀਉਂਦੇ ਰਹਿਣ ਤੇ ਸੁਖ ਪ੍ਰਾਪਤ ਕਰਾਂਗੀ।੧੧।

(ਇਸਤਰੀ ਨੇ ਕਿਹਾ) ਜੇ ਮੈਂ ਪਤਿਬ੍ਰਤਾ ਹਾਂ ਅਤੇ ਮੇਰੇ ਵਿਚ ਸਤਿ ਆਇਆ ਹੋਇਆ ਹੈ। ਤਦ ਇਕ ਪੁਰਸ਼ (ਪ੍ਰਗਟ ਹੋ ਕੇ) ਇਸ ਦੇ ਸਿਰ ਉਤੇ ਪੈਰ ਰਖ ਕੇ ਚਲਾ ਜਾਵੇ।੧੨। (ਇਹ) ਬਚਨ ਸੁਣਦਿਆਂ ਹੀ ਰਾਜਾ ਉਠਿਆ ਅਤੇ ਉਸ ਦੇ ਸਿਰ ਉਤੇ ਪੈਰ ਧਰ ਕੇ ਚਲਾ ਗਿਆ।(ਉਹ) ਮੁਰਖ ਇਸਤਰੀ ਨੂੰ ਪਤਿਬ੍ਰਤ ਜਾਣ ਕੇ ਪ੍ਰਸੰਨ ਹੋ ਗਿਆ।੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਛੇਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬। ੧੩੩। ਚਲਦਾ।

ਦੋਹਰਾ

ਸ਼ਾਹਜਹਾਨਬਾਦ (ਨਾਂ ਦੇ ਨਗਰ ਵਿਚ) ਇਕ ਮੁਸਲਮਾਨ ('ਤੁਰਕ') ਦੀ ਇਸਤਰੀ ਰਹਿੰਦੀ ਸੀ। ਉਸ ਨੇ ਇਕ ਵੱਡਾ ਚਰਿਤ੍ਰ ਕੀਤਾ, ਉਹੀ ਮੈਂ ਸੁਧਾਰ ਕੇ ਕਹਿੰਦਾ ਹਾਂ।੧। ਉਸ ਨਾਲ ਸਦਾ ਦਿਨ ਰਾਤ ਅਨੇਕ ਪੁਰਸ਼ ਕਾਮ-ਵਿਲਾਸ ਕਰਦੇ ਸਨ। ਉਨ੍ਹਾਂ ਨੂੰ ਵੇਖ ਕੇ ਕੁੱਤੇ ਵੀ ਸ਼ਰਮਾਉਂਦੇ ਸਨ, ਇਕ ਆਂਦਾ ਸੀ, ਇਕ ਜਾਂਦਾ ਸੀ।੨।

ਚੌਪਈ

ਉਥੇ ਇਕ ਮੁਗਲ ਦੀ ਇਸਤਰੀ ਰਹਿੰਦੀ ਸੀ। ਉਸ ਦਾ ਨਾਮ ਜੈਨਾਬਾਦੀ ਸੀ। (ਉਹ) ਬਹੁਤ ਪੁਰਸ਼ਾਂ ਨਾਲ ਕਾਮ-ਕ੍ਰੀੜਾ ਕਰਦੀ ਸੀ। (ਉਹ) ਬਹੁਤ ਜ਼ਿਆਦਾ ਵੀਠ ਸੀ ਅਤੇ ਹਿਰਦੇ ਵਿਚ ਲਜਾਉਂਦੀ ਨਹੀਂ ਸੀ।੩।

ਦੋਹਰਾ

ਜਾਹਿਦ ਖਾਂ (ਨਾਂ ਦਾ ਵਿਅਕਤੀ ਉਸ ਕੋਲ) ਪਹਿਲਾਂ ਸੀ, (ਉਪਰੋਂ) ਯੂਸਫ਼ ਬੇਗ ਆ ਗਿਆ। (ਉਹ) ਘਬਰਾ ਕੇ ਉਠ ਖੜੋਤੀ ਅਤੇ ਉਸ ਨੂੰ ਵੈਦ ਵਜੋਂ ਠਹਿਰਾਇਆ (ਮੰਨਿਆ)।੪।

ਅਤਿਲ

ਟਰਿ ਆਗੇ ਤਿਹ ਲਿਯੋ ਬਚਨ ਯੋ ਭਾਖਿਯੋ।
 ਤੁਮਰੇ ਅਰਥਹਿ ਬੈਦ ਬੋਲਿ ਮੈ ਰਾਖਿਯੋ।
 ਤਾ ਤੇ ਬੇਗਿ ਇਲਾਜ ਬੁਲਾਇ ਕਰਾਇਯੋ।
 ਹੋ ਹੈ ਕਰਿ ਅਬੈ ਅਰੋਗ ਤੁਰਤ ਘਰ ਜਾਇਯੋ। ੫।

ਦੋਹਰਾ

ਦੋਰੇ ਆਵਤ ਹੋਕਨੀ ਸੋਏ ਊਰਧ ਸ੍ਵਾਸ।
 ਬਹੁ ਠਾਢੇ ਜਾਨੂੰ ਦੁਖੈ ਯਹੈ ਤ੍ਰਿਦੋਖ ਪ੍ਰਕਾਸ। ੬।

ਅਤਿਲ

ਤੁਮਰੇ ਕਰੇ ਇਲਾਜ ਨ ਹਾਸੀ ਜਾਨਿਯੋ।
 ਰੋਗ ਹੇਤ ਅਨੁਸਰੋ ਬੁਰੈ ਮਤਿ ਮਾਨਿਯੋ।
 ਬੈਦ ਧਾਇ ਗੁਰ ਮਿਤ ਤੇ ਭੇਦ ਦੁਰਾਇਯੋ।
 ਹੋ ਕਹੋ ਕਵਨ ਕੇ ਆਗੇ ਬ੍ਰਿਥਾ ਜਨਾਇਯੋ। ੭।

ਕਬਿਤੁ

ਦਾਦੁਰੀ ਚਬਾਈ ਤਾ ਕੇ ਮੂਰਿਯੋ ਧਸਾਈ
 ਘਨੀ ਧੋਰਿਨ ਚੁਗਾਈ ਵਾਹਿ ਜੂਤਿਨ ਕੀ ਮਾਰਿ ਕੈ।
 ਰਾਖ ਸਿਰ ਪਾਈ ਤਾ ਕੀ ਮੂੰਛੈ ਭੀ ਮੁੰਡਾਈ
 ਦੋਊ ਐਸੀ ਲੀਕੈ ਲਾਈ ਕੋਊ ਸਕੈ ਨ ਉਚਾਰਿ ਕੈ।
 ਗੋਦਰੀ ਡਰਾਈ ਤਾ ਤੇ ਭੀਖ ਭੀ ਮੰਗਾਈ
 ਤਿਹ ਐਸੇ ਕੈ ਚਰਿਤ੍ਰ ਤਾਹਿ ਗ੍ਰਿਹ ਤੇ ਨਿਕਾਰਿ ਕੈ।
 ਤ੍ਰਿਯ ਕੋ ਐਸੇ ਚਰਿਤ੍ਰ ਵਾਹਿ ਕੋ ਦਿਖਾਇ
 ਜਾਰ ਆਪੁ ਟਰਿ ਗਯੋ ਮਹਾ ਮੂਰਖ ਕੋ ਟਾਰਿ ਕੈ। ੮।

ਚੌਪਈ

ਭੀਖ ਮਾਗ ਬਹੁਰੇ ਘਰ ਆਯੋ। ਤਹਾ ਤਵਨ ਕੋ ਦਰਸ ਨ ਪਾਯੋ।
 ਕਹ ਗਯੋ ਜਿਨ ਮੁਰ ਰੋਗ ਘਟਾਇਸ। ਯਹ ਜੜ ਭੇਵ ਨੈਕ ਨ ਪਾਇਸ। ੯।

ਤਬ ਅਬਲਾ ਯੋ ਬਚਨ ਉਚਾਰੇ। ਕਹੋ ਬਾਤ ਸੁਨੁ ਮੀਤ ਹਮਾਰੇ।
 ਸਿਧਿ ਔਖਧ ਜਾ ਕੇ ਕਰ ਆਯੋ। ਦੈ ਤਿਨ ਬਹੁਰਿ ਨ ਦਰਸ ਦਿਖਾਯੋ। ੧੦।

ਦੋਹਰਾ

ਮੰਤ੍ਰੀ ਔਰ ਰਸਾਇਨੀ ਜੋ ਭਾਗਨਿ ਮਿਲਿ ਜਾਤ।
 ਦੈ ਔਖਧ ਤਬ ਹੀ ਭਜੈ ਬਹੁਰਿ ਨ ਦਰਸ ਦਿਖਾਤ। ੧੧।

ਅਤਿਲ

(ਉਹ) ਅਗੇ ਵੱਧ ਕੇ ਉਸ ਨੂੰ ਮਿਲੀ ਅਤੇ ਇਸ ਤਰ੍ਹਾਂ ਬਚਨ ਕੀਤਾ ਕਿ ਮੈਂ ਤੁਹਾਡੇ ਲਈ ਹੀ ਵੈਦ ਬੁਲਾ ਰੱਖਿਆ ਹੈ। ਇਸ ਲਈ (ਇਸ ਨੂੰ) ਜਲਦੀ ਬੁਲਾ ਕੇ ਇਲਾਜ ਕਰਾਓ। ਹੁਣੇ ਅਰੋਗ ਹੋ ਕੇ ਹੀ ਘਰ ਨੂੰ ਜਾਓ।੫।

ਦੋਹਰਾ

ਇਸਤਰੀ ਨੇ ਉਸ ਨੂੰ ਕਿਹਾ[] ਦੋੜੇ ਆਉਣ ਨਾਲ (ਤੁਹਾਨੂੰ) ਹੌਂਕਣੀ ਚੜ੍ਹ ਜਾਂਦੀ ਹੈ ਅਤੇ ਸੁਤੇ ਹੋਇਆਂ ਲੰਬੇ ਸੁਆਸ ਆਉਂਦੇ ਹਨ। ਬਹੁਤ ਦੇਰ ਖੜੇ ਰਹਿਣ ਨਾਲ ਗੋਡੇ ਦੁਖਦੇ ਹਨ। ਇਹ (ਤੁਹਾਨੂੰ) ਤਿੰਨ ਪ੍ਰਕਾਰ ਦੀ ਬੀਮਾਰੀ ('ਤ੍ਰਿਦੋਖ') ਹੈ।੬।

ਅਤਿਲ

(ਵੈਦ ਬਣੇ ਆਦਮੀ ਨੇ ਕਿਹਾ[]) ਮੈਂ ਤੁਹਾਡਾ ਇਲਾਜ ਕਰਾਂਗਾ, ਇਸ ਵਿਚ ਕੋਈ ਹਾਸੀ ਦੀ ਗੱਲ ਨਹੀਂ। (ਮੈਂ) ਰੋਗ ਦੇ ਅਨੁਸਾਰ ਇਲਾਜ ਕਰਦਾ ਹਾਂ; (ਤੁਸੀਂ) ਬੁਰਾ ਨ ਮੰਨਣਾ। ਵੈਦ, ਦਾਈ, ਗੁਰੂ, ਮਿਤਰ ਤੋਂ (ਜੇ) ਭੇਦ ਲੁਕਾ ਲਈਏ, ਤਾਂ ਦਸੋ, ਕਿਸ ਅਗੇ ਜਾ ਕੇ ਆਪਣੇ ਦੁਖ ਨੂੰ ਦਸੀਏ।੭।

ਕਥਿੱਤ

(ਉਸ ਵੈਦ ਨੇ) ਉਸ ਤੋਂ ਛੱਲੀ ਚਬਵਾਈ ਅਤੇ ਮੂਲੀ ਵੀ ਚੜ੍ਹਵਾਈ ਅਤੇ ਜੁਤੀਆਂ ਦੀ ਮਾਰ ਨਾਲ ਬਹੁਤ ਬਕਰੀਆ ਚਰਵਾਈਆਂ। ਉਸ ਦੇ ਸਿਰ ਵਿਚ ਛਾਈ ਪਵਾਈ, ਦੋਵੇਂ ਮੁੱਛਾਂ ਵੀ ਮੁਨਵਾਈਆਂ; (ਇਸ ਤਰ੍ਹਾਂ) ਉਸ ਨੂੰ ਅਜਿਹੀ ਲੀਕ ਲਗਾਈ ਕਿ ਉਸ ਦਾ ਕੋਈ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਨੂੰ) ਗੋਦੜੀ ਪਵਾ ਦਿੱਤੀ ਅਤੇ ਫਿਰ ਉਸ ਕੋਲੋਂ ਭਿਖ ਵੀ ਮੰਗਵਾਈ। ਇਸ ਤਰ੍ਹਾਂ ਦਾ ਚਰਿਤ੍ਰ ਕੀਤਾ ਅਤੇ ਉਸ ਨੂੰ ਘਰੋਂ ਕਢ ਦਿੱਤਾ। ਇਸਤਰੀ ਨੇ ਇਸ ਤਰ੍ਹਾਂ ਦਾ ਚਰਿਤ੍ਰ ਉਸ ਨੂੰ ਵਿਖਾਇਆ ਕਿ ਯਾਰ (ਜਾਹਿਦ ਖਾਂ) ਨੂੰ ਮੂਰਖ ਬਣਾ ਕੇ ਚਲਾ ਗਿਆ।੮।

ਚੌਪਈ

ਜਦ ਉਹ ਭਿਖ ਮੰਗ ਕੇ ਘਰ ਆਇਆ, ਤਾਂ ਉਸ (ਵੈਦ) ਨੂੰ (ਉਥੇ) ਨ ਵੇਖਿਆ। (ਕਹਿਣ ਲਗਾ ਕਿ) ਜਿਸ ਨੇ ਮੇਰਾ ਰੋਗ ਘਟਾਇਆ ਸੀ, (ਉਹ) ਕਿਥੇ ਗਿਆ ਹੈ? ਉਸ ਮੂਰਖ ਨੇ (ਇਸ ਚਰਿਤ੍ਰ ਦਾ) ਜ਼ਰਾ ਜਿੰਨਾ ਭੇਦ ਵੀ ਨ ਪਾਇਆ।੯।

ਤਦ (ਉਸ) ਇਸਤਰੀ ਨੇ ਇਸ ਤਰ੍ਹਾਂ ਬਚਨ ਉਚਾਰੇ। ਹੇ ਮਿਤਰ! (ਮੈਂ) ਗੱਲ ਕਹਿੰਦੀ ਹਾਂ, ਸੁਣੋ। ਜਿਸ ਦੇ ਹੱਥ ਵਿਚ ਸਿੱਧ ਕੀਤੀ ਦਵਾਈ ਆ ਜਾਂਦੀ ਹੈ, ਉਹ ਉਸ ਨੂੰ ਦੇ ਕੇ ਫਿਰ ਸ਼ਕਲ ਨਹੀਂ ਦਿਖਾਉਂਦਾ।੧੦।

ਦੋਹਰਾ

ਜੇ ਮੰਤ੍ਰੀ (ਮੰਤਰ ਪੜ੍ਹਨ ਵਾਲਾ) ਅਤੇ ਰਸਾਇਨੀ (ਰਸ ਨਾਲ ਦਵਾਈਆਂ ਬਣਾਉਣ ਵਾਲਾ) ਭਾਗਾਂ ਨਾਲ ਮਿਲ ਜਾਣ, ਤਾਂ ਦਵਾਈ ਦੇ ਕੇ ਭਜ ਜਾਂਦੇ ਹਨ; ਫਿਰ ਦਿਖਾਈ ਨਹੀਂ ਦਿੰਦੇ।੧੧।

ਚੌਪਈ

ਤਾ ਕੋ ਕਹਿਯੋ ਸਤਿ ਕਰਿ ਮਾਨ੍ਯੋ। ਭੇਦ ਅਭੇਦ ਜੜ ਕਛੂ ਨ ਜਾਨ੍ਯੋ।
ਤਾ ਸੋ ਅਧਿਕ ਸੁ ਨੇਹ ਸੁ ਧਾਰਿਯੋ। ਮੇਰੇ ਬਡੇ ਰੋਗ ਤ੍ਰਿਯ ਟਾਰਿਯੋ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਪਤਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭। ੧੪੫। ਅਫਸ੍ਰੀ।

ਦੋਹਰਾ

ਸਹਰ ਅਕਬਰਾਬਾਦ ਮੈ ਤ੍ਰਿਯਾ ਕ੍ਰਿਯਾ ਕੀ ਹੀਨ।
ਮੰਤ੍ਰ ਜੰਤ੍ਰ ਅਰੁ ਤੰਤ੍ਰ ਸਭ ਤਿਨ ਮੈ ਅਧਿਕ ਪ੍ਰਬੀਨ। ੧।
ਸ੍ਰੀ ਅਨੁਰਾਗ ਮਤੀ ਕੁਅਰਿ ਲੋਗ ਬਖਾਨਹਿ ਤਾਹਿ।
ਸੁਰੀ ਆਸੁਰੀ ਕਿੰਨ੍ਹਨੀ ਰੀਝਿ ਰਹਤ ਲਖਿ ਵਾਹਿ। ੨।

ਅਤਿਲ

ਬਹੁ ਪੁਰਖਨ ਸੋ ਬਾਲ ਸਦਾ ਰਤਿ ਮਾਨਈ।
ਕਾਹੂ ਕੀ ਨਹਿ ਲਾਜ ਹਿਦੈ ਮੈ ਆਨਈ।
ਸੈਯਦ ਸੇਖ ਪਠਾਨ ਮੁਗਲ ਬਹੁ ਆਵਈ।
ਹੋ ਤਾ ਸੋ ਭੋਗ ਕਮਾਇ ਬਹੁਰਿ ਘਰ ਜਾਵਈ। ੩।

ਦੋਹਰਾ

ਐਸੇ ਹੀ ਤਾ ਸੋ ਸਭੈ ਨਿਤਿਪ੍ਰਤਿ ਭੋਗ ਕਮਾਹਿ।
ਬਰਿਯਾ ਅਪਨੀ ਆਪਨੀ ਇਕ ਆਵੈ ਇਕ ਜਾਹਿ। ੪।
ਪ੍ਰਥਮ ਪਹਰ ਸੈਯਦ ਰਮੈ ਸੇਖ ਦੂਸਰੇ ਆਨਿ।
ਤ੍ਰਿਤਿਯ ਪਹਰ ਮੁਗਲਾਵਈ ਚੋਬੇ ਪਹਰ ਪਠਾਨ। ੫।

ਚੌਪਈ

ਭੂਲ ਪਠਾਨ ਪ੍ਰਥਮ ਹੀ ਆਯੋ। ਪੁਨਿ ਸੈਯਦ ਮੁਖਿ ਆਨਿ ਦਿਖਾਯੋ।
ਲੈ ਸੁ ਪਠਾਨ ਖਾਟ ਤਰ ਦੀਨੋ। ਸੈਯਦਹਿ ਲਾਇ ਗਰੇ ਸੋ ਲੀਨੋ। ੬।
ਸੇਖ ਸੈਯਦ ਕੇ ਪਾਛੇ ਆਯੋ। ਘਾਸ ਬਿਖੈ ਸੈਯਦਹਿ ਛਪਾਯੋ।
ਤਬ ਲੋ ਮੁਗਲ ਆਇ ਹੀ ਗਯੋ। ਸੇਖਹਿ ਡਾਰਿ ਗੋਨਿ ਮਹਿ ਦੀਯੋ। ੭।

ਦੋਹਰਾ

ਤਿਹ ਪਾਛੇ ਕੁਟਵਾਰ ਕੇ ਗਏ ਪਯਾਦੇ ਆਇ।
ਤੁਰਤੁ ਕੁਠਰਿਯਾ ਨਾਜ ਕੀ ਮੁਗਲਹਿ ਦਯੋ ਦੁਰਾਇ। ੮।
ਘੇਰਿ ਪਯਾਦਨ ਜਬ ਲਈ ਰਹਿਯੋ ਨ ਕਛੂ ਉਪਾਇ।
ਨਿਕਸਿ ਆਪੁ ਠਾਢੀ ਭਈ ਗ੍ਰਿਹ ਕੋ ਆਗਿ ਲਗਾਇ। ੯।
ਦੁਹੂੰ ਹਾਥ ਪੀਟਤ ਭਈ ਜਰਿਯੋ ਜਰਿਯੋ ਗ੍ਰਿਹ ਭਾਖਿ।
ਵੈ ਚਾਰੋ ਤਾ ਮੈ ਜਰੇ ਕਿਨਹੂੰ ਨ ਹੋਰੀ ਰਾਖਿ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਸਟਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੮। ੧੪੫। ਅਫਸ੍ਰੀ।

(ਉਸ ਨੇ) ਉਸ (ਇਸਤਰੀ) ਦਾ ਕਿਹਾ ਸਚ ਕਰ ਕੇ ਮੰਨਿਆ ਅਤੇ ਮੂਰਖ ਨੇ ਭੇਦ ਅਭੇਦ ਬਾਰੇ ਕੁਝ ਨ ਜਾਣਿਆ। ਉਸ ਨਾਲ ਹੋਰ ਅਧਿਕ ਪ੍ਰੇਮ ਵਧਾ ਲਿਆ (ਕਿਉਂਕਿ ਉਸ) ਇਸਤਰੀ ਨੇ ਮੇਰਾ ਵੱਡਾ ਰੋਗ ਦੂਰ ਕਰ ਦਿੱਤਾ ਹੈ। ੧੨।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਸੱਤਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭। ੧੪੫। ਚਲਦਾ।*

ਦੌਹਰਾ

ਅਕਬਰਾਬਾਦ ਨਗਰ ਵਿਚ ਇਕ ਚਰਿਤ੍ਰਹੀਨ ਇਸਤਰੀ (ਰਹਿੰਦੀ) ਸੀ। (ਉਹ) ਸਭ ਤਰ੍ਹਾਂ ਦੇ ਮੰਤ੍ਰ, ਜੰਤ੍ਰ ਅਤੇ ਤੰਤ੍ਰ ਵਿਚ ਬਹੁਤ ਪ੍ਰਬੀਨ ਸੀ। ੧। ਉਹ ਕੁੰਵਰੀ ਨੂੰ ਲੋਕੀਂ ਸ੍ਰੀ ਅਨੁਗਰਾਗ ਮਤੀ ਕਹਿੰਦੇ ਸਨ। ਉਸ ਨੂੰ ਵੇਖ ਕੇ ਸੁਰੀ (ਦੇਵ ਇਸਤਰੀ), ਅਸੁਰੀ, ਕਿੰਨਰ ਇਸਤਰੀ ਸਭ ਰੀਝ ਪੈਂਦੀਆਂ ਸਨ। ੨।

ਅੰਤਿਲ

(ਉਹ) ਇਸਤਰੀ ਬਹੁਤ ਪੁਰਸ਼ਾਂ ਨਾਲ ਸਦਾ ਕਾਮ-ਕ੍ਰੀੜਾ ਕਰਦੀ ਸੀ। ਹਿਰਦੇ ਵਿਚ ਕਿਸੇ ਦੀ ਵੀ ਸ਼ਰਮ ਹਯਾ ਨਹੀਂ ਲਿਆਉਂਦੀ ਸੀ। (ਉਸ ਪਾਸ) ਸੱਯਦ, ਸ਼ੇਖ, ਪਠਾਨ ਅਤੇ ਮੁਗਲ ਬਹੁਤ ਆਉਂਦੇ ਸਨ ਅਤੇ ਉਸ ਨਾਲ ਭੋਗ-ਵਿਲਾਸ ਕਰ ਕੇ ਫਿਰ ਘਰ ਪਰਤਦੇ ਸਨ। ੩।

ਦੌਹਰਾ

ਇਸ ਤਰ੍ਹਾਂ ਉਸ ਨਾਲ ਸਾਰੇ ਨਿੱਤ ਭੋਗ-ਵਿਲਾਸ ਕਰਦੇ ਸਨ। ਆਪਣੀ ਆਪਣੀ ਵਾਰੀ ਨਾਲ ਇਕ ਆਉਂਦਾ ਸੀ ਅਤੇ ਇਕ ਜਾਂਦਾ ਸੀ। ੪। ਪਹਿਲੇ ਪਹਿਰ ਵਿਚ ਸੱਯਦ ਰਮਣ ਕਰਦਾ ਸੀ ਅਤੇ ਦੂਜੇ ਪਹਿਰ ਸ਼ੇਖ ਆ ਜਾਂਦਾ ਸੀ। ਤੀਜੇ ਪਹਿਰ ਮੁਗਲ ਆ ਜਾਂਦਾ ਸੀ ਅਤੇ ਚੌਥੇ ਪਹਿਰ ਪਠਾਨ (ਆ ਜਾਂਦਾ ਸੀ)। ੫।

ਚੌਪਈ

(ਇਕ ਵਾਰ) ਪਠਾਨ ਭੁਲ ਕੇ ਪਹਿਲਾਂ ਹੀ ਆ ਗਿਆ। ਫਿਰ ਸੱਯਦ ਨੇ ਵੀ ਆ ਕੇ ਸ਼ਕਲ ਵਿਖਾਈ। (ਉਸ ਨੇ) ਪਠਾਨ ਨੂੰ ਮੰਜੀ ਹੇਠਾਂ ਕਰ ਦਿੱਤਾ ਅਤੇ ਸੱਯਦ ਨੂੰ ਗਲੇ ਨਾਲ ਲਗਾ ਲਿਆ। ੬। ਸ਼ੇਖ ਸੱਯਦ ਦੇ ਪਿਛੋਂ ਆ ਗਿਆ। (ਇਸਤਰੀ ਨੇ) ਸੱਯਦ ਨੂੰ ਘਾਹ ਵਿਚ ਲੁਕਾ ਦਿੱਤਾ। ਤਦ ਤਕ ਮੁਗਲ ਵੀ ਆ ਗਿਆ। (ਤਾਂ) ਸ਼ੇਖ ਨੂੰ ਇਕ ਬੇਰੀ ('ਗੋਨਿ') ਵਿਚ ਪਾ ਦਿੱਤਾ। ੭।

ਦੌਹਰਾ

ਉਸ ਪਿਛੋਂ ਕੋਤਵਾਲ ਦੇ ਪਿਆਦੇ ਆ ਗਏ। (ਤਾਂ ਉਸ ਇਸਤਰੀ ਨੇ) ਜਲਦੀ ਹੀ ਮੁਗਲ ਨੂੰ ਅਨਾਜ ਦੀ ਕੋਠੀ ਵਿਚ ਛੁਪਾ ਦਿੱਤਾ। ੮। ਜਦ (ਉਸ ਇਸਤਰੀ ਨੂੰ) ਪਿਆਦਿਆਂ ਨੇ ਘੇਰ ਲਿਆ ਅਤੇ ਕੋਈ ਉਪਾ ਬਾਕੀ ਨ ਰਿਹਾ। (ਤਾਂ ਉਹ) ਘਰ ਨੂੰ ਅੱਗ ਲਗਾ ਕੇ ਆਪ ਬਾਹਰ ਆ ਖੜੋਤੀ। ੯। 'ਘਰ ਸੜ ਗਿਆ, ਘਰ ਸੜ ਗਿਆ' ਕਹਿ ਕੇ (ਉਹ) ਦੋਹਾਂ ਹੱਥਾਂ ਨਾਲ ਪਿਟਣ ਲਗੀ। ਉਸ (ਮਕਾਨ) ਵਿਚ ਚਾਰੇ ਸੜ ਕੇ ਮਰ ਗਏ ਅਤੇ ਉਨ੍ਹਾਂ ਦੀ ਰਾਖ ਵੀ ਕਿਸੇ ਨੇ ਨ ਵੇਖੀ। ੧੦।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਅੱਠਵੇਂ ਅਧਿਆਇ ਦੀ ਸਮਾਪਤੀ,
ਸਭ ਸੁਭ ਹੈ। ੮। ੧੪੫। ਚਲਦਾ।*

ਦੋਹਰਾ

ਸਹਰ ਲਹੌਰ ਬਿਖੈ ਹੁਤੀ ਏਕ ਬਹੁਰਿਯਾ ਸਾਹ।
ਕਮਲ ਨਿਰਖਿ ਲੋਚਨ ਜਲਤ ਹੋਰਿ ਲਜਤ ਮੁਖ ਮਾਹ। ੧।

ਚੌਪਈ

ਸ੍ਰੀ ਜਗਜੋਤਿ ਮਤੀ ਤਿਹ ਨਾਮਾ। ਜਾ ਸਮ ਔਰ ਨ ਜਗ ਮੋ ਬਾਮਾ।
ਅਧਿਕ ਤਰੁਨ ਕੀ ਪ੍ਰਭਾ ਬਿਰਾਜੈ। ਲਖਿ ਤਾ ਕੋ ਤਤਿਤਾ ਤਨ ਲਾਜੈ। ੨।

ਦੋਹਰਾ

ਇਕ ਰਾਜਾ ਅਟਕਤ ਭਯੋ ਨਿਰਖਿ ਤਰਨਿ ਕੇ ਅੰਗ।
ਰਤਿ ਮਾਨੀ ਰੁਚਿ ਮਾਨਿ ਕੈ ਅਤਿ ਹਿਤ ਚਿਤ ਕੈ ਸੰਗ। ੩।

ਸੋ ਨ੍ਰਿਪ ਪਰ ਅਟਕਤ ਭਈ ਨਿਤਿ ਗ੍ਰਿਹ ਲੇਤ ਬੁਲਾਇ।
ਚਿਤ੍ਰਕਲਾ ਇਕ ਸਹਚਰੀ ਤਿਹ ਗ੍ਰਿਹ ਤਾਹਿ ਪਠਾਇ। ੪।

ਚਿਤ੍ਰਕਲਾ ਜੋ ਸਹਚਰੀ ਸੋ ਨ੍ਰਿਪ ਰੂਪ ਨਿਹਾਰਿ।
ਗਿਰੀ ਮੂਰਛਨਾ ਹੈ ਧਰਨਿ ਹਰ ਅਰਿ ਸਰ ਗਯੋ ਮਾਰਿ। ੫।

ਚੌਪਈ

ਉਨਤ ਬਚਨ ਨ੍ਰਿਪ ਸਾਥ ਉਚਾਰੇ। ਆਜੁ ਭਜੋ ਮੁਹਿ ਰਾਜ ਪਿਆਰੇ।
ਹੋਰਿ ਤੁਮੈ ਹਰ ਅਰਿ ਬਸ ਭਈ। ਮੋਹ ਕਹ ਬਿਸਰਿ ਸਕਲ ਸੁਧਿ ਗਈ। ੬।

ਦੋਹਰਾ

ਸੁਨਤ ਬਚਨ ਨ੍ਰਿਪ ਨ ਕਰਿਯੋ ਤਾ ਸੋ ਭੋਗ ਬਨਾਇ।
ਸੰਗ ਲਯਾਇ ਇਹ ਖਾਇ ਰਿਸਿ ਕਹਿਯੋ ਸਾਹ ਸੋ ਜਾਇ। ੭।

ਅਤਿਲ

ਸੁਨਤ ਬਚਨ ਤਿਹ ਸਾਹ ਤੁਰਤ ਘਰ ਆਇਯੋ।
ਲਖਿਯੋ ਤਵਨ ਤ੍ਰਿਯ ਭੇਦ ਅਧਿਕ ਦੁਖ ਪਾਇਯੋ।
ਮੋਰਿ ਨਿਰਖਿ ਪਤਿ ਨ੍ਰਿਪ ਕੋ ਜਿਯ ਤੇ ਮਾਰਿ ਹੈ।
ਹੋ ਤਾ ਪਾਛੇ ਹਮਯੁ ਕੋ ਤੁਰਤ ਸੰਘਾਰਿ ਹੈ। ੮।

ਦੋਹਰਾ

ਤਾ ਤੇ ਆਗੇ ਕੀਜਿਯੈ ਨ੍ਰਿਪ ਕੋ ਤੁਰਤ ਉਪਾਇ।
ਜਿਯ ਤੇ ਜਿਯਤ ਨਿਕਾਰਿਯੈ ਭੋਜਨ ਭਲੇ ਖਵਾਇ। ੯।
ਇਕ ਸਫ ਬੀਚ ਲਪੇਟਿ ਤਿਹ ਧਰਿਯੋ ਭੀਤ ਸੋ ਲਾਇ।
ਜਾਇ ਸਾਹ ਆਗੇ ਲਿਯੋ ਭੋਜਨ ਭਲੇ ਮੰਗਾਇ। ੧੦।

ਦੌਹਰਾ

ਲਾਹੌਰ ਨਗਰ ਵਿਚ ਇਕ ਸ਼ਾਹ ਦੀ ਇਸਤਰੀ ਰਹਿੰਦੀ ਸੀ, (ਜਿਸ ਦੀਆਂ) ਅੱਖਾਂ ਨੂੰ ਵੇਖ ਕੇ ਕਮਲ ਫੁਲ ਸਤਦਾ (ਖਿੜਦਾ) ਸੀ ਅਤੇ ਮੁਖ ਨੂੰ ਵੇਖ ਕੇ ਚੰਦ੍ਰਮਾ ('ਮਾਹ') ਸ਼ਰਮਿੰਦਾ ਹੁੰਦਾ ਸੀ।੧।

ਚੌਪਈ

ਉਸ ਦਾ ਨਾਂ ਜਗਜੋਤਿ ਮਤੀ ਸੀ। ਉਸ ਵਰਗੀ ਸੰਸਾਰ ਵਿਚ ਕੋਈ ਹੋਰ ਇਸਤਰੀ ਨਹੀਂ ਸੀ। (ਉਸ ਦੀ ਇਤਨੀ) ਅਧਿਕ ਪ੍ਰਭਾਵਸ਼ਾਲੀ ਸੁੰਦਰਤਾ ਸੀ (ਕਿ) ਉਸ ਨੂੰ ਵੇਖ ਕੇ ਬਿਜਲੀ ਤਕ ਸ਼ਰਮਿੰਦੀ ਹੁੰਦੀ ਸੀ।੨।

ਦੌਹਰਾ

(ਉਸ) ਇਸਤਰੀ ਦੇ ਸ਼ਰੀਰ ('ਅੰਗ') ਨੂੰ ਵੇਖ ਕੇ ਇਕ ਰਾਜਾ ਅਟਕ ਗਿਆ (ਅਰਥਾਤ ਮੋਹਿਤ ਹੋ ਗਿਆ)। (ਉਸ ਨੇ) ਬਹੁਤ ਹਿਤ ਚਿਤ ਸਹਿਤ ਉਸ ਨਾਲ ਰੁਚੀ ਪੂਰਵਕ ਪ੍ਰੇਮ-ਕ੍ਰੀੜਾ ਕੀਤੀ।੩।

ਉਹ ਵੀ ਰਾਜੇ ਪ੍ਰਤਿ ਮੋਹਿਤ ਹੋ ਗਈ ਅਤੇ ਰੋਜ਼ ਉਸ ਨੂੰ ਘਰ ਸਦ ਲੈਂਦੀ। ਚਿਤ੍ਰਕਲਾ ਨਾਂ ਦੀ ਇਕ ਸਖੀ ਨੂੰ ਉਸ ਦੇ ਘਰ ਭੇਜ ਦਿੰਦੀ।੪।

ਜੇ ਚਿਤ੍ਰਕਲਾ ਸਖੀ ਸੀ ਉਹ ਰਾਜੇ ਦਾ ਰੂਪ ਵੇਖ ਕੇ ਬੇਹੋਸ਼ ਹੋ ਕੇ ਧਰਤੀ ਉਤੇ ਡਿਗ ਪਈ। (ਕਿਉਂਕਿ ਉਸ ਨੂੰ) ਸ਼ਿਵ ਦਾ ਵੈਰੀ (ਕਾਮ ਦੇਵ) ਤੀਰ ਮਾਰ ਗਿਆ ਸੀ।੫।

ਚੌਪਈ

(ਹੋਸ਼ ਵਿਚ ਆ ਕੇ) ਉਠਦਿਆਂ ਹੀ (ਉਸ ਨੇ) ਰਾਜੇ ਨੂੰ ਕਿਹਾ ਹੈ ਪਿਆਰੇ ਰਾਜਨ! ਅਜ (ਤੁਸੀਂ) ਮੇਰੇ ਨਾਲ ਭੋਗ-ਵਿਲਾਸ ਕਰੋ। (ਮੈਂ) ਤੁਹਾਨੂੰ ਵੇਖ ਕੇ ਕਾਮ ਦੇਵ (ਸ਼ਿਵ ਦੇ ਵੈਰੀ) ਦੇ ਵਸ ਵਿਚ ਹੋ ਗਈ ਹਾਂ। ਮੈਨੂੰ ਸਾਰੀ ਸੁਧ ਬੁਧ ਭੁਲ ਗਈ ਹੈ।੬।

ਦੌਹਰਾ

(ਉਸ ਦੇ ਬੋਲ) ਸੁਣ ਕੇ ਰਾਜੇ ਨੇ ਉਸ ਨਾਲ ਭੋਗ-ਵਿਲਾਸ ਨ ਕੀਤਾ। (ਸਖੀ ਨੇ) ਗੁੱਸਾ ਖਾ ਕੇ ਉਸ ਨੂੰ (ਜਗਜੋਤਿ ਮਤੀ ਦੇ ਘਰ) ਆਪਣੇ ਨਾਲ ਲਿਆਉਂਦਾ (ਅਤੇ ਉਧਰ) ਸ਼ਾਹ ਨੂੰ ਜਾ ਕੇ ਦਸ ਦਿੱਤਾ।੭।

ਅੰਤਲ

ਉਸ ਦੀ ਗੱਲ ਸੁਣ ਕੇ ਸ਼ਾਹ ਤੁਰਤ ਘਰ ਆ ਗਿਆ। (ਉਹ) ਉਸ ਇਸਤਰੀ ਦੇ ਭੇਦ ਨੂੰ ਵੇਖ ਕੇ ਬਹੁਤ ਦੁਖੀ ਹੋਇਆ। (ਇਸਤਰੀ ਨੇ ਮਨ ਵਿਚ ਵਿਚਾਰ ਕੀਤਾ ਕਿ) ਮੇਰਾ ਪਤੀ ਵੇਖ ਕੇ ਰਾਜੇ ਨੂੰ ਜਾਨੋ ਮਾਰ ਦੇਵੇਗਾ। ਉਸ ਪਿਛੋਂ ਮੈਨੂੰ ਵੀ ਤੁਰਤ ਮਾਰ ਦੇਵੇਗਾ।੮।

ਦੌਹਰਾ

ਇਸ ਤੋਂ ਪਹਿਲਾਂ ਰਾਜੇ (ਨੂੰ ਬਚਾਉਣ ਲਈ) ਕੋਈ ਜਲਦੀ ਉਪਾ ਕਰਨਾ ਚਾਹੀਦਾ ਹੈ। (ਸੋਚਿਆ ਕਿ ਰਾਜੇ ਨੂੰ) ਚੰਗੀ ਤਰ੍ਹਾਂ ਭੋਜਨ ਕਰਾ ਕੇ ਜੀਉਂਦੇ ਜੀ ਘਰੋਂ ਕਢ ਦੇਣਾ ਚਾਹੀਦਾ ਹੈ।੯। ਉਸ ਨੇ (ਰਾਜੇ) ਨੂੰ ਇਕ ਚਟਾਈ ਵਿਚ ਲਪੇਟ ਕੇ ਦੀਵਾਰ ਨਾਲ ਲਗਾ ਦਿੱਤਾ। ਚੰਗਾ ਭੋਜਨ ਮੰਗਵਾ ਕੇ ਉਹ ਸ਼ਾਹ ਨੂੰ ਅਗੋਂ ਹੀ ਜਾ ਮਿਲੀ।੧੦।

ਅਤਿਲ

ਭੋਜਨ ਭਲੇ ਸਾਹ ਕੋ ਤਾਹਿ ਖਵਾਇਯੋ।
ਬਹੁਰਿ ਬਚਨ ਤਾ ਕੋ ਇਹ ਭਾਤਿ ਸੁਨਾਇਯੋ।
ਭਰਿ ਮੇਵਾ ਕੀ ਮੁਠਿ ਯਾ ਸਫ ਮੇ ਡਾਰਿਯੋ।
ਹੋ ਪਰੇ ਜੀਤਿਬੈ ਦਾਵ ਪਰੇ ਬਿਨੁ ਹਾਰਿਯੋ। ੧੧।

ਦੋਹਰਾ

ਮੇਵਾ ਸਾਹੁਨਿ ਸਾਹੁ ਲੈ ਤਿਹ ਸਫ ਭੀਤਰਿ ਡਾਰਿ।
ਖਾਹਿ ਨ੍ਰਿਪਤਿ ਤੂ ਭਛ ਸੁਭ ਐਸੇ ਕਹਿਯੋ ਸੁਧਾਰਿ। ੧੨।
ਸੁਨਤ ਸਾਹੁ ਚਮਕ੍ਯੋ ਬਚਨ ਤ੍ਰਿਯ ਕੋ ਕਹਿਯੋ ਰਿਸਾਇ।
ਤੈ ਮੁਹਿ ਕ੍ਯੋ ਰਾਜਾ ਕਹਿਯੋ ਮੋਕਹੁ ਬਾਤ ਬਤਾਇ। ੧੩।
ਧਾਮ ਰਹਤ ਤੇਰੇ ਸੁਖੀ ਤੇ ਸੋ ਨੇਹੁ ਬਢਾਇ।
ਤਾ ਤੇ ਮੈ ਰਾਜਾ ਕਹਿਯੋ ਮੇਰੇ ਤੁਮ ਹੀ ਰਾਇ। ੧੪।

ਰੀਝ ਗਯੋ ਜੜ ਬਾਤ ਸੁਨਿ ਭੇਦ ਨ ਸਕਿਯੋ ਪਛਾਨਿ।
ਤੁਰਤਿ ਗਯੋ ਹਾਟੈ ਸੁ ਉਠਿ ਅਧਿਕ ਪ੍ਰੀਤਿ ਮਨ ਮਾਨਿ। ੧੫।
ਸਾਹੁ ਗਏ ਤ੍ਰਿਯ ਸਾਹੁ ਕੀ ਨ੍ਰਿਪ ਕੋ ਦਯੋ ਨਿਕਾਰਿ।
ਸੁਨਤ ਬਾਤ ਅਤਿ ਕੋਪ ਕੈ ਅਧਿਕ ਲੋਡਿਯਹਿ ਮਾਰਿ। ੧੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਨੌਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯। ੧੭੧। ਅਫਜ਼ੀ।

ਦੋਹਰਾ

ਤਵਨ ਲੋਡਿਯਹਿ ਸਾਹੁ ਤ੍ਰਿਯ ਮਾਰੀ ਜੋ ਰਿਸਿ ਖਾਇ।
ਕਿਯ ਚਰਿਤ੍ਰ ਤਿਨ ਮੰਤ੍ਰਿਯਨ ਨ੍ਰਿਪ ਸੋ ਕਹਿਯੋ ਸੁਨਾਇ। ੧।

ਚੌਪਈ

ਚੋਟਨ ਲਗੇ ਰੋਹ ਮਨ ਆਨੇ। ਜਾਇ ਸੈਯਦ ਸੋ ਕਰਿਯੋ ਯਰਾਨੇ।
ਨਿਤ ਤਿਹ ਅਪਨੇ ਸਦਨ ਬੁਲਾਵੈ। ਸਾਹੁ ਤ੍ਰਿਯਾ ਕੇ ਦਰਬੁ ਲੁਟਾਵੈ। ੨।

ਦੋਹਰਾ

ਸਾਹੁ ਤ੍ਰਿਯਾ ਕੀ ਖਾਟ ਪਰ ਇਕ ਦਿਨ ਤਾਹਿ ਸਵਾਇ।
ਸਾਹੁ ਤ੍ਰਿਯਾ ਸੋ ਅਗਮਨੈ ਕਹਿਯੋ ਬਚਨ ਸੋ ਜਾਇ। ੩।
ਤਵਨੈ ਨ੍ਰਿਪ ਤੁਅ ਹਿਤ ਪਰਿਯੋ ਬੇਗਿ ਬੁਲਾਵਤ ਤੋਹਿ।
ਚਲੋ ਅਬੈ ਉਠਿ ਤੁਮ ਤਹਾ ਬਾਤ ਸੁਵਨ ਧਰਿ ਮੋਹਿ। ੪।

ਨ੍ਰਿਪ ਠਾਢੇ ਹੋਰੈ ਤੁਮੈ ਤੁਮਰੇ ਅਤਿ ਹਿਤ ਪਾਗਿ।
ਬੇਗਿ ਚਲੋ ਉਠਿ ਤਹਾ ਤੁਮ ਜਹਾ ਬਰਤੁ ਹੈ ਆਗਿ। ੫।
ਸੁਨਤ ਬਚਨ ਤ੍ਰਿਯ ਤਹ ਚਲੀ ਕਹਿਯੋ ਨ੍ਰਿਪਤਿ ਸੋ ਧਾਇ।
ਸੋਇ ਯਾਰ ਤੁਮਰੀ ਰਹੀ ਗਹੋ ਚਰਨ ਦੇਉ ਜਾਇ। ੬।

ਅਤਿਲ

ਉਸ ਨੇ ਸ਼ਾਹ ਨੂੰ ਚੰਗਾ ਭੋਜਨ ਖਵਾਇਆ। ਫਿਰ ਉਸ ਨਾਲ ਇਸ ਤਰ੍ਹਾਂ ਬਚਨ ਕੀਤਾ। (ਕਿ) ਮੇਵੇ ਦੀ (ਇਕ) ਮੁਠ ਭਰ ਕੇ ਇਸ ਚਟਾਈ ਵਿਚ ਪਾਓ। (ਮੇਵੇ ਦੀ ਮੁਠ) ਪੈਣ ਨਾਲ ਦਾਉ ਜਿਤ ਜਾਉਗੇ, ਨ ਪੈਣ ਨਾਲ ਹਾਰ ਜਾਉਗੇ।੧੧।

ਦੌਹਰਾ

(ਉਸ) ਸ਼ਾਹਣੀ ਤੋਂ ਮੇਵਾ ਲੈ ਕੇ ਸ਼ਾਹ ਨੇ ਉਸ ਚਟਾਈ ਵਿਚ ਪਾਇਆ। (ਤਾਂ ਇਸਤਰੀ ਨੇ) ਸੁਧਾਰ ਕੇ ਇੰਜ ਕਿਹਾ। ਹੇ ਰਾਜਨ! ਤੁਸੀਂ ਚੰਗੀ ਤਰ੍ਹਾਂ ਖਾਓ।੧੨। (ਇਸਤਰੀ ਦਾ) ਬੋਲ ਸੁਣ ਕੇ ਸ਼ਾਹ ਭੜਕ ਪਿਆ ਅਤੇ ਕ੍ਰੋਧਿਤ ਹੋ ਕੇ ਇਸਤਰੀ ਨੂੰ ਕਿਹਾ। ਤੂੰ ਮੈਨੂੰ ਰਾਜਾ ਕਿਉਂ ਕਿਹਾ ਹੈ, ਮੈਨੂੰ (ਸਾਰੀ) ਗੱਲ ਦਸ।੧੩। (ਇਸਤਰੀ ਨੇ ਕਿਹਾ।) ਮੈਂ ਤੇਰੇ ਨਾਲ ਪ੍ਰੇਮ ਵਧਾ ਕੇ ਤੇਰੇ ਘਰ ਵਿਚ ਸੁਖ ਪੂਰਵਕ ਰਹਿੰਦੀ ਹਾਂ। ਇਸ ਲਈ ਮੈਂ 'ਰਾਜਾ' ਕਿਹਾ ਹੈ (ਕਿਉਂਕਿ) ਤੁਸੀਂ ਹੀ ਮੇਰੇ ਰਾਜਾ ਹੋ।੧੪।

(ਉਹ) ਮੂਰਖ ਗੱਲ ਸੁਣ ਕੇ ਪ੍ਰਸੰਨ ਹੋ ਗਿਆ, ਪਰ ਭੇਦ (ਦੀ ਗੱਲ) ਨੂੰ ਨ ਸਮਝ ਸਕਿਆ। ਮਨ ਵਿਚ ਅਧਿਕ ਪ੍ਰੀਤ ਵਧਾ ਕੇ ਉਹ ਤੁਰਤ ਉਠ ਕੇ ਦੁਕਾਨ ਉਤੇ ਚਲਾ ਗਿਆ।੧੫। ਸ਼ਾਹ ਦੇ ਜਾਂਦਿਆਂ ਹੀ (ਉਸ) ਸ਼ਾਹ ਦੀ ਇਸਤਰੀ ਨੇ ਰਾਜੇ ਨੂੰ ਬਾਹਰ ਕਢ ਦਿੱਤਾ। (ਸਾਰੀ) ਗੱਲ ਸੁਣ ਕੇ ਅਤੇ ਬਹੁਤ ਕ੍ਰੋਧਵਾਨ ਹੋ ਕੇ (ਇਸਤਰੀ ਨੇ) ਲੌਂਡੀ ਨੂੰ ਬਹੁਤ ਮਾਰਿਆ।੧੬।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁੰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਨੌਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯। ੧੭੧। ਚਲਦਾ।*

ਦੌਹਰਾ

ਉਸ ਲੌਂਡੀ ਨੇ, ਜਿਸ ਨੂੰ ਸ਼ਾਹ ਦੀ ਇਸਤਰੀ ਨੇ ਕ੍ਰੋਧਿਤ ਹੋ ਕੇ ਮਾਰਿਆ ਸੀ, ਚਰਿਤ੍ਰ ਕੀਤਾ (ਜੋ) ਮੰਤ੍ਰੀਆਂ ਨੇ ਰਾਜੇ (ਚਿਤ੍ਰ ਸਿੰਘ) ਨੂੰ ਕਹਿ ਸੁਣਾਇਆ।੧।

ਚੌਪਈ

ਸੱਟਾਂ ਵਜਣ ਨਾਲ (ਲੌਂਡੀ ਦੇ) ਮਨ ਵਿਚ ਕ੍ਰੋਧ ਆਇਆ। (ਉਸ ਨੇ ਇਕ) ਸੱਯਦ ਨਾਲ ਯਾਰਾਨਾ ਗੰਢ ਲਿਆ। ਉਸ ਨੂੰ ਨਿੱਤ ਆਪਣੇ ਘਰ ਬੁਲਾ ਲੈਂਦੀ ਅਤੇ ਸ਼ਾਹ ਦੀ ਇਸਤਰੀ ਦਾ ਧੰਨ ਲੁਟਾ ਦਿੰਦੀ।੨।

ਦੌਹਰਾ

ਸ਼ਾਹ ਦੀ ਇਸਤਰੀ ਦੇ ਮੰਜੇ ਤੇ ਇਕ ਦਿਨ ਉਸ ਨੂੰ ਸੰਵਾ ਕੇ, ਸ਼ਾਹ ਦੀ ਇਸਤਰੀ ਨੂੰ ਪਹਿਲਾਂ ਹੀ ਇਹ ਗੱਲ ਜਾ ਦਸੀ।੩। ਤੇਰਾ ਰਾਜਾ ਤੇਰੇ ਪ੍ਰੇਮ ਵਿਚ ਡੁਬਿਆ ਹੋਇਆ ਤੈਨੂੰ ਜਲਦੀ ਬੁਲਾ ਰਿਹਾ ਹੈ। ਤੂੰ ਮੇਰੀ ਗੱਲ ਕੰਨਾਂ ਵਿਚ ਪਾ ਕੇ ਹੁਣੇ ਉਥੇ ਚਲ।੪।

ਤੇਰੇ ਪ੍ਰੇਮ ਵਿਚ ਅਧਿਕ ਗਰਕਿਆ ਰਾਜਾ ਤੈਨੂੰ ਖੜੋਤਾ ਵੇਖ ਰਿਹਾ ਹੈ। ਤੂੰ ਉਥੇ ਜਲਦੀ ਚਲ ਜਿਥੇ (ਪ੍ਰੇਮ ਦੀ) ਅੱਗ ਬਲ ਰਹੀ ਹੈ।੫। ਬਚਨ ਸੁਣ ਕੇ (ਸ਼ਾਹ ਦੀ) ਇਸਤਰੀ ਉਥੇ ਗਈ। ਉਧਰ (ਦਾਸੀ ਨੇ) ਭਜ ਕੇ ਰਾਜੇ ਨੂੰ ਕਿਹਾ ਕਿ ਤੇਰੀ ਯਾਰ ਸੁਤੀ ਪਈ ਹੈ, (ਉਸ ਨੂੰ ਮੰਨਾਉਣ ਲਈ) ਜਾ ਕੇ ਦੋਵੇਂ ਪੈਰ ਫੜ ਲਵੇ।੬।

ਆਪੁ ਅਗਮਨੇ ਦੌਰਿ ਕੈ ਸੈਯਦਹਿ ਕਹਿਯੋ ਸੁਨਾਇ।
ਗਹਿ ਕ੍ਰਿਪਾਨ ਜਾਗਤ ਰਹੇ ਜਿਨਿ ਨ ਗਹੈ ਕੋਊ ਆਇ। ੨।
ਚੋਰ ਜਰਾਵਤ ਆਗਿ ਜਹ ਤਹ ਤ੍ਰਿਯ ਪਹੁਚੀ ਜਾਇ।
ਲੁਟਿ ਕੂਟਿ ਤਾ ਕੋ ਦਿਯੋ ਗਹਿਰੇ ਗੜੇ ਦਬਾਇ। ੮।

ਅਤਿਲ

ਚਰਨ ਛੁਅਨ ਦੋਊ ਕਾਲ ਪ੍ਰੇਰਿ ਨ੍ਰਿਪ ਆਨਿਯੋ।
ਚਿਤ੍ਰ ਕਲਾ ਕੋ ਬਚਨ ਸਤਿ ਕਰ ਮਾਨਿਯੋ।
ਉਨਤ ਤੇਗ ਕੋ ਤਬ ਬਿਨ ਘਾਵ ਪ੍ਰਹਾਰਿਯੋ।
ਹੋ ਸੁਘਰ ਸਿੰਘ ਰਾਜਾ ਕੋ ਹਨਿ ਹੀ ਡਾਰਿਯੋ। ੯।

ਦੋਹਰਾ

ਸਾਹੁ ਬਧੂ ਚੋਰਨ ਹਨੀ ਸੈਯਦ ਨ੍ਰਿਪ ਕੋ ਘਾਇ।
ਤਵਨ ਲੋਡਿਯਹਿ ਲੈ ਗਯੋ ਅਪਨੇ ਸਦਨ ਬਨਾਇ। ੧੦।
ਤ੍ਰਿਯਹਿ ਨ ਅੰਤਰ ਦੀਜਿਯੈ ਤਾ ਕੋ ਲੀਜੈ ਭੇਦ।
ਬਹੁ ਪੁਰਖਨ ਕੇ ਕਰਤ ਹੈ ਹਿ੍ਰਦੈ ਚੰਚਲਾ ਛੇਦ। ੧੧।
ਚਿਤ ਤ੍ਰਿਯ ਕੋ ਹਰਿ ਲੀਜਿਯੈ ਤਾਹਿ ਨ ਦੀਜੈ ਚਿਤ।
ਨਿਤਪ੍ਰਤਿ ਤਾਹਿ ਰਿਝਾਇਯੈ ਦੈ ਦੈ ਅਗਨਿਤ ਬਿਤ। ੧੨।
ਗੰਧੂਬ ਜਛ ਭੁਜੰਗ ਗਨ ਨਰ ਬਪੁਰੇ ਕਿਨ ਮਾਹਿ।
ਦੇਵ ਅਦੇਵ ਤ੍ਰਿਯਾਨ ਕੇ ਭੇਵ ਪਛਾਨਤ ਨਾਹਿ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮਤ੍ਰੀ ਭੂਪ ਸੰਬਾਦੇ ਦਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦। ੧੮੪। ਅਫਸ੍ਰੀ।

ਦੋਹਰਾ

ਬਹੁਰਿ ਮੰਤ੍ਰਿ ਬਰ ਰਾਇ ਸੋ ਭੇਦ ਕਹਿਯੋ ਸਮਝਾਇ।
ਸਭਾ ਬਿਖੈ ਭਾਖਤ ਭਯੋ ਦਸਮੀਂ ਕਥਾ ਸੁਨਾਇ। ੧।
ਬਨਿਯਾ ਏਕ ਪਿਸੌਰ ਮੈ ਤਾਹਿ ਕ੍ਰਿਕ੍ਰਿਆ ਨਾਰਿ।
ਤਾਹਿ ਮਾਰਿ ਤਾ ਸੋ ਜਰੀ ਸੋ ਮੈ ਕਹੋ ਸੁਧਾਰਿ। ੨।
ਬਨਿਕ ਬਨਿਜ ਕੇ ਹਿਤ ਗਯੋ ਤਾ ਤੇ ਰਹਿਯੋ ਨ ਜਾਇ।
ਏਕ ਪੁਰਖ ਰਾਖਤ ਭਈ ਅਪੁਨੇ ਧਾਮ ਬੁਲਾਇ। ੩।
ਰੈਨਿ ਦਿਵਸ ਤਾ ਸੋ ਰਮੈ ਜਬ ਸੁਤ ਭੂਖੋ ਹੋਇ।
ਪ੍ਰੀਤ ਮਾਤ ਲਖਿ ਦੁਗਧ ਹਿਤ ਦੇਤ ਉਚ ਸੁਰ ਰੋਇ। ੪।

ਚੌਪਈ

ਜਬ ਸੁਤ ਭੂਖੋ ਹੋਇ ਪੁਕਾਰੈ। ਤਬ ਮੁਖ ਸੋ ਯੋ ਜਾਰ ਉਚਾਰੈ।
ਤ੍ਰਿਯ ਯਾ ਕੋ ਤੁਮ ਚੁਪਨ ਕਰਾਵੇ। ਹਮਰੇ ਚਿਤ ਕੋ ਸੋਕ ਮਿਟਾਵੇ। ੫।

੧. ਆਰੰਭ ਵਿਚ 'ਦੇਵੀ ਉਸਤਤ' ਦੇ ਅਧਿਆਇ ਨੂੰ 'ਇਕ' ਅੰਕ ਦੇਣ ਨਾਲ ਪੁਸ਼ਪਿਕਾ ਵਿਚਲਾ ਚਰਿਤ੍ਰ ਅੰਕ ਕਥਾਵਾਂ ਦੇ ਮੂਲ ਅੰਕ ਨਾਲੋਂ ਇਕ ਜ਼ਿਆਦਾ ਹੋ ਜਾਂਦਾ ਹੈ।

(ਦਾਸੀ ਨੇ) ਆਪ ਪਹਿਲਾਂ ਹੀ ਦੌੜ ਕੇ ਸੱਯਦ ਨੂੰ ਕਹਿ ਕੇ ਸੁਣਾਇਆ। (ਕਿ) ਤਲਵਾਰ ਪਕੜ ਕੇ ਜਾਗਦੇ ਰਹਿਣਾ, ਮਤਾਂ ਕੋਈ ਆ ਕੇ (ਤੈਨੂੰ) ਪਕੜ ਨ ਲਵੇ।੨। ਜਿਥੇ ਚੋਰ ਅੱਗ ਬਾਲੀ ਬੈਠੇ ਸਨ, ਉਥੇ (ਸ਼ਾਹ ਦੀ) ਇਸਤਰੀ ਜਾ ਪਹੁੰਚੀ। (ਚੋਰਾਂ ਨੇ) ਉਸ ਨੂੰ ਲੁਟ ਖਸੁਟ ਕੇ ਡੂੰਘੇ ਟੋਏ ਵਿਚ ਦਬਾ ਦਿੱਤਾ।੮।

ਅਤਿਲ

(ਸ਼ਾਹ ਦੀ ਇਸਤਰੀ ਦੇ) ਦੋਹਾਂ ਪੈਰਾਂ ਨੂੰ ਛੋਹਣ ਲਈ ਕਾਲ ਦਾ ਪ੍ਰੇਰਿਆ ਹੋਇਆ ਰਾਜਾ (ਉਥੇ) ਆਇਆ। (ਉਸ ਨੇ) ਚਿਤ੍ਰ ਕਲਾ (ਦਾਸੀ) ਦਾ ਬਚਨ ਸਚ ਕਰ ਕੇ ਮੰਨਿਆ। (ਸੱਯਦ ਨੇ) ਉਠਦਿਆਂ ਹੀ ਬਿਨਾ (ਸੋਚਿਆ) ਤਲਵਾਰ ਦਾ ਵਾਰ ਕਰ ਕੇ ਘਾਓ ਕੀਤਾ ਅਤੇ ਸੁਘਰ ਸਿੰਘ (ਨਾਂ ਦੇ) ਰਾਜੇ ਨੂੰ ਮਾਰ ਦਿੱਤਾ।੯।

ਦੋਹਰਾ

ਸ਼ਾਹ ਦੀ ਇਸਤਰੀ ਨੂੰ ਚੋਰਾਂ ਨੇ ਮਾਰ ਦਿੱਤਾ ਅਤੇ ਸੱਯਦ ਨੇ ਰਾਜੇ ਨੂੰ ਮਾਰ ਕੇ ਉਸ ਦਾਸੀ ਨੂੰ ਚੰਗੀ ਤਰ੍ਹਾਂ ਆਪਣੇ ਘਰ ਨੂੰ ਲੈ ਗਿਆ।੧੦। (ਕਦੇ ਵੀ) ਇਸਤਰੀ ਨੂੰ ਭੇਦ ਨਹੀਂ ਦੇਣਾ ਚਾਹੀਦਾ, (ਪਰ) ਉਸ ਦਾ ਭੇਦ ਲੈ ਲੈਣਾ ਚਾਹੀਦਾ ਹੈ। (ਇਹ) ਇਸਤਰੀਆਂ ('ਚੰਚਲਾ') ਬਹੁਤ ਪੁਰਸ਼ਾਂ ਦੇ ਹਿਰਦੇ ਨੂੰ ਵਿੰਨ੍ਹ ਦਿੰਦੀਆਂ ਹਨ।੧੧।

ਇਸਤਰੀ ਦੇ ਚਿਤ ਨੂੰ ਭਾਵੇਂ ਹਰ ਲਵੇ, (ਪਰ) ਉਸ ਨੂੰ (ਕਦੇ ਵੀ) ਚਿਤ ਨ ਦਿਓ। (ਉਸ ਨੂੰ) ਹਰ ਰੋਜ਼ ਬੇਹਿਸਾਬ ਧਨ ਦੇ ਕੇ ਪ੍ਰਸੰਨ ਰਖੋ।੧੨। ਗੰਧਰਬ, ਯਕਸ਼, ਭੁਜੰਗ, ਗਣ, ਦੇਵਤੇ ਅਤੇ ਦੈਤ, ਕੋਈ ਵੀ ਇਸਤਰੀ ਦੇ ਭੇਦ ਨੂੰ ਨਹੀਂ ਪਾ ਸਕਿਆ, ਫਿਰ ਆਦਮੀ ਵਿਚਾਰਾ ਕੀ ਹੈ।੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਦਸਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੦। ੧੮੪। ਚਲਦਾ।

ਦੋਹਰਾ

ਫਿਰ ਮੰਤ੍ਰੀ ਨੇ ਸ਼੍ਰੇਸ਼ਠ ਰਾਜੇ ਨੂੰ ਭੇਦ ਸਮਝਾਇਆ। (ਅਤੇ) ਸਭਾ ਵਿਚ ਦਸਵੀਂ ਕਥਾ ਬਣਾ ਕੇ ਸੁਣਾਈ।੧। ਪਿਸ਼ੌਰ ਵਿਚ ਇਕ ਬਨੀਆ ਸੀ ਜਿਸ ਦੀ (ਇਕ) ਬਦਚਲਨ ਇਸਤਰੀ ਸੀ। ਉਹ ਉਸ ਨੂੰ ਮਾਰ ਕੇ ਉਸ ਨਾਲ ਸੜ ਮੋਈ। ਉਸ ਨੂੰ ਮੈਂ ਸੰਵਾਰ ਕੇ ਕਹਿੰਦਾ ਹਾਂ।੨।

ਬਨੀਆ ਵਪਾਰ ਲਈ (ਬਾਹਰ) ਗਿਆ (ਪਰ ਪਿਛੋਂ) ਉਸ (ਇਸਤਰੀ) ਤੋਂ (ਆਪਣੇ ਆਪ ਨੂੰ) ਸੰਭਾਲਿਆ ਨ ਗਿਆ। ਆਪਣੇ ਘਰ ਵਿਚ ਇਕ ਪੁਰਸ਼ ਬੁਲਾ ਕੇ ਰਖ ਲਿਆ।੩। (ਉਹ) ਦਿਨ ਰਾਤ ਉਸ ਨਾਲ ਰਮਣ ਕਰਦੀ ਸੀ। ਜਦ (ਉਸ ਦਾ) ਪੁੱਤਰ ਭੁਖਾ ਹੁੰਦਾ, ਤਾਂ ਮਾਤਾ ਦੀ ਪ੍ਰੀਤ ਵੇਖ ਕੇ ਦੁੱਧ ਲਈ ਉੱਚੀ ਆਵਾਜ਼ ਵਿਚ ਰੋਂਦਾ।੪।

ਚੌਪਈ

ਜਦ ਪੁੱਤਰ ਭੁਖਾ ਹੋ ਕੇ (ਮਾਤਾ ਨੂੰ) ਪੁਕਾਰਦਾ ਤਦ (ਆਪਣੇ) ਮੁਖ ਤੋਂ ਯਾਰ ਇਸ ਤਰ੍ਹਾਂ ਕਹਿੰਦਾ ਹੈ ਇਸਤਰੀ! ਤੂੰ ਇਸ ਨੂੰ ਚੁਪ ਕਰਾ ਅਤੇ (ਇਸ ਤਰ੍ਹਾਂ) ਮੇਰੇ ਮਨ ਦਾ ਦੁਖ ਦੂਰ ਕਰ।੫।

ਉਠਿ ਅਸਥਨ ਤਾ ਕੇ ਤਿਨ ਦਯੋ। ਲੈ ਅਸਥਨ ਚੁਪ ਬਾਲ ਨ ਭਯੋ।
ਨਿਜ ਸੁਤ ਕੇ ਨਿਜ ਕਰਨ ਸੰਘਾਰਿਯੋ। ਆਨਿ ਮਿਤ੍ਰ ਕੇ ਸੋਕ ਨਿਵਾਰਿਯੋ। ੬।

ਬਾਲ ਰਹਤ ਚੁਪ ਜਾਰ ਉਚਾਰੋ। ਅਬ ਕ੍ਰਯੋ ਨ ਰੋਵਤ ਬਾਲ ਤਿਹਾਰੋ।
ਤਬ ਤਿਨ ਬਚਨ ਤਰੁਨਿ ਯੋ ਭਾਖਿਯੋ। ਤਵ ਹਿਤ ਮਾਰਿ ਪ੍ਰਤ ਮੈ ਰਾਖਿਯੋ। ੭।

ਦੋਹਰਾ

ਜਾਰ ਬਚਨ ਸੁਨਿ ਕੈ ਡਰਿਯੋ ਅਧਿਕ ਤ੍ਰਾਸ ਮਨ ਠਾਨਿ।
ਤਾ ਤ੍ਰਿਯਾ ਕੀ ਨਿੰਦ੍ਰਾ ਕਰੀ ਬਾਲ ਚਰਿਤ ਮੁਖਿ ਆਨਿ। ੮।
ਜਾਰ ਜਬੈ ਐਸੇ ਕ੍ਰਯੋ ਨਿਰਖ ਤਰੁਨਿ ਕੀ ਓਰ।
ਤਾਹਿ ਤੁਰਤ ਮਾਰਤ ਭਈ ਹਿਰੈ ਕਟਾਰੀ ਘੋਰ। ੯।
ਪੁਤ੍ਰ ਔਰ ਤਿਹ ਜਾਰ ਕੇ ਇਕ ਕੋਨਾ ਮੈ ਜਾਇ।
ਮਰਦ ਏਕ ਲਗਿ ਭੂਮਿ ਖਨਿ ਦੁਹੰਅਨ ਦਯੋ ਦਬਾਇ। ੧੦।
ਅਤਿਥ ਏਕ ਤਿਹ ਘਰ ਹੁਤੋ ਤਿਨ ਸਭ ਚਰਿਤ ਨਿਹਾਰਿ।
ਬਨਿਕ ਮਿਤ੍ਰ ਤਾ ਕੇ ਹੁਤੋ ਤਾ ਸੇ ਕਹਿਯੋ ਸੁਧਾਰਿ। ੧੧।

ਚੌਪਈ

ਬਚਨ ਸੁਨਤ ਬਨਿਯੋ ਘਰ ਆਯੋ। ਤਾ ਤ੍ਰਿਯਾ ਸੇ ਯੋ ਬਚਨ ਸੁਨਾਯੋ।
ਜੇ ਗ੍ਰਿਹ ਕੋਨਾ ਖੋਦਿ ਦਿਖੈ ਹੈ। ਤਬ ਤੇ ਕੋ ਪਤਿ ਧਾਮ ਬਸੈ ਹੈ। ੧੨।

ਅਤਿਲ

ਜਬ ਤਾ ਤ੍ਰਿਯਾ ਸੇ ਬਨਿਕ ਬਚਨ ਯੋ ਭਾਖਿਯੋ।
ਤਮਕਿ ਤੇਗ ਕੀ ਦਈ ਮਾਰਿ ਹੀ ਰਾਖਿਯੋ।
ਕਾਟਿ ਮੁੰਡ ਤਾ ਕੇ ਇਹ ਭਾਤਿ ਉਚਾਰਿਯੋ।
ਹੋ ਲੂਟਿ ਚੋਰ ਲੈ ਗਏ ਧਾਮ ਇਹ ਮਾਰਿਯੋ। ੧੩।

ਦੋਹਰਾ

ਪਤਿ ਮਾਰਿਯੋ ਸੁਤ ਮਾਰਿਯੋ ਧਨ ਲੈ ਗਏ ਚੁਰਾਇ।
ਤਾ ਪਾਛੈ ਸੈਹੂ ਜਰੋ ਢੋਲ ਮ੍ਰਿਦੰਗ ਬਜਾਇ। ੧੪।
ਭਯੋ ਪ੍ਰਾਤ ਚੜਿ ਚਿਖਾ ਪੈ ਚਲੀ ਜਰਨ ਕੇ ਕਾਜ।
ਲੋਗ ਤਮਾਸੇ ਕੋ ਚਲੇ ਲੈ ਲਕਰਿਨ ਕੇ ਸਾਜ। ੧੫।
ਸੁਨਤ ਸੋਰ ਲੋਗਨ ਕੇ ਬਾਜਤ ਢੋਲ ਮ੍ਰਿਦੰਗ।
ਲਖਯੋ ਹੁਤੋ ਜੋਨੇ ਅਤਿਥ ਵਹੈ ਚਲਿਯੋ ਹੈ ਸੰਗ। ੧੬।

ਚੌਪਈ

ਸੋਊ ਅਤੀਤ ਸੰਗ ਹੂੰ ਚਲੇ। ਦੇਖੋ ਜੋਨ ਤਮਾਸੇ ਭਲੇ।
ਤਿਨ ਤਾ ਸੇ ਯੋ ਬਚਨ ਉਚਾਰੋ। ਸੁਨੋ ਨਾਰਿ ਤੁਮ ਕਹਿਯੋ ਹਮਾਰੋ। ੧੭।

(ਉਸ ਨੇ) ਉਠ ਕੇ ਉਸ ਨੂੰ ਬਣ ਚੁੰਘਾਇਆ। ਬਣ ਲੈ ਕੇ ਵੀ ਬੱਚਾ ਚੁਪ ਨ ਹੋਇਆ। ਆਪਣੇ ਹੱਥਾਂ ਨਾਲ (ਉਸ ਨੇ) ਆਪਣੇ ਪੁੱਤਰ ਨੂੰ ਮਾਰ ਦਿੱਤਾ (ਅਤੇ) ਆ ਕੇ ਮਿਤਰ ਦਾ ਦੁਖ ਦੂਰ ਕਰ ਦਿੱਤਾ।੬।

ਬਾਲਕ ਦੇ ਚੁਪ ਰਹਿਣ ਤੇ ਯਾਰ ਨੇ ਕਿਹਾ। ਹੁਣ ਤੇਰਾ ਬਾਲਕ ਕਿਉਂ ਨਹੀਂ ਰੋਂਦਾ। ਤਦ ਉਸ ਪ੍ਰਤਿ ਇਸਤਰੀ ਨੇ ਇਸ ਤਰ੍ਹਾਂ ਬਚਨ ਕੀਤਾ। ਮੈਂ ਤੇਰੇ ਮੇਰੇ ਲਈ (ਆਪਣੇ) ਪੁੱਤਰ ਨੂੰ ਮਾਰ ਦਿੱਤਾ ਹੈ।੭।

ਦੌਹਰਾ

ਯਾਰ (ਇਸਤਰੀ ਦਾ) ਬਚਨ ਸੁਣ ਕੇ ਮਨ ਵਿਚ ਡਰ ਕੇ ਬਹੁਤ ਭੈਭੀਤ ਹੋ ਗਿਆ। (ਅਤੇ) ਉਸ ਨੇ ਇਸਤਰੀ ਦੇ ਬਾਲਕ ਨਾਲ ਕੀਤੇ ਚਰਿਤ੍ਰ ਦੀ ਮੂੰਹ ਤੋਂ ਨਿੰਦਿਆ ਕੀਤੀ।੮। ਜਦ ਯਾਰ ਨੇ ਇਸਤਰੀ ਵਲ ਵੇਖ ਕੇ ਇਸ ਤਰ੍ਹਾਂ ਕਿਹਾ। (ਤਾਂ ਉਸ ਨੇ) ਭਿਆਨਕ ਕਟਾਰ ਉਸ ਦੇ ਹਿਰਦੇ ਵਿਚ ਖਬੋ ਕੇ ਮਾਰ ਦਿੱਤਾ।੯।

ਪੁੱਤਰ ਅਤੇ ਉਸ ਯਾਰ ਨੂੰ (ਘਰ ਦੇ) ਇਕ ਕੋਨੇ ਵਿਚ ਲੈ ਗਈ ਅਤੇ ਇਕ ਮਰਦ ਜਿੰਨੀ ਡੂੰਘੀ ਧਰਤੀ ਪੁਟ ਕੇ ਦੋਹਾਂ ਨੂੰ (ਉਸ ਵਿਚ) ਦਬਾ ਦਿੱਤਾ।੧੦। ਉਸ ਘਰ ਵਿਚ ਇਕ ਅਤਿਥ (ਸਾਧੂ) ਵੀ ਸੀ, ਉਸ ਨੇ (ਇਹ) ਸਾਰਾ ਚਰਿਤ੍ਰ ਵੇਖਿਆ ਸੀ। ਬਨੀਆ ਉਸ ਦਾ ਮਿਤਰ ਸੀ, (ਇਸ ਲਈ) ਉਸ ਨੂੰ ਚੰਗੀ ਤਰ੍ਹਾਂ ਕਹਿ ਦਿੱਤਾ।੧੧।

ਚੌਪਈ

(ਅਤਿਥ ਦੇ) ਬਚਨ ਸੁਣ ਕੇ ਬਨੀਆ ਘਰ ਆਇਆ। ਉਸ ਨੇ ਇਸਤਰੀ ਨੂੰ ਇਸ ਤਰ੍ਹਾਂ ਕਿਹਾ। ਜੇ (ਤੂੰ) ਘਰ ਦਾ ਕੋਨਾ ਪੁਟ ਕੇ ਵਿਖਾ, ਤਦ ਹੀ ਤੇਰਾ ਪਤੀ ਘਰ ਵਿਚ ਵਸੇਗਾ।੧੨।

ਅਤਿਲ

ਜਦ ਉਸ ਬਨੀਏ ਨੇ ਇਸਤਰੀ ਨੂੰ ਇਸ ਤਰ੍ਹਾਂ ਬਚਨ ਕਿਹਾ। (ਤਾਂ) ਕ੍ਰੋਧਿਤ ਹੋ ਕੇ (ਉਸ ਨੂੰ) ਤਲਵਾਰ ਨਾਲ ਮਾਰ ਦਿੱਤਾ। ਉਸ ਦਾ ਸਿਰ ਕਟ ਕੇ ਇਸ ਤਰ੍ਹਾਂ ਕਿਹਾ। (ਕਿ) ਚੋਰ ਘਰ ਨੂੰ ਲੁਟ ਕੇ ਲੈ ਗਏ ਹਨ (ਅਤੇ ਇਸ ਨੂੰ) ਮਾਰ ਗਏ ਹਨ।੧੩।

ਦੌਹਰਾ

(ਚੋਰਾਂ ਨੇ ਮੇਰਾ) ਪਤੀ ਮਾਰ ਦਿੱਤਾ, ਪੁੱਤਰ ਮਾਰ ਦਿੱਤਾ ਅਤੇ ਧਨ ਚੁਰਾ ਕੇ ਲੈ ਗਏ। ਮੈਂ ਵੀ ਢੋਲ ਅਤੇ ਮ੍ਰਿਦੰਗ ਵਜਾ ਕੇ ਉਸ ਦੇ ਪਿਛੇ ਸੜਾਂਗੀ (ਅਰਥਾਤ ਸਤੀ ਹੋਵਾਂਗੀ)।੧੪। ਸਵੇਰ ਹੁੰਦਿਆਂ ਹੀ (ਉਹ) ਚਿਖਾ ਉਤੇ ਚੜ੍ਹ ਕੇ ਸੜਨ ਲਈ ਤੁਰ ਪਈ। ਲੋਕੀਂ ਤਮਾਸ਼ਾ ਵੇਖਣ ਲਈ ਲਕੜੀਆਂ ਆਦਿ ਲੈ ਕੇ ਚਲ ਪਏ।੧੫। ਲੋਕਾਂ ਦੇ ਸ਼ੋਰ ਅਤੇ ਢੋਲ ਮ੍ਰਿਦੰਗ ਦੇ ਵਜਣ (ਤੋਂ) ਪੈਦਾ ਹੋਣ ਵਾਲੀ ਆਵਾਜ਼ ਨੂੰ ਸੁਣ ਕੇ ਉਹ ਅਤਿਥ ਵੀ ਨਾਲ ਚਲ ਪਿਆ (ਜਿਸ ਨੇ ਇਹ ਘਟਨਾ) ਵੇਖੀ ਸੀ।੧੬।

ਚੌਪਈ

ਉਹ ਅਤਿਥ ਵੀ ਨਾਲ ਨਾਲ ਚਲ ਪਿਆ (ਅਤੇ ਸੋਚਣ ਲਗਾ ਕਿ) ਇਹ ਤਮਾਸ਼ਾ ਚੰਗੀ ਤਰ੍ਹਾਂ ਵੇਖਿਆ ਜਾਏ। ਉਸ ਨੇ ਉਸ (ਇਸਤਰੀ ਪ੍ਰਤਿ) ਕਿਹਾ--(ਕਿ) ਹੇ ਨਾਰੀ! ਤੂੰ ਮੇਰਾ ਬਚਨ ਸੁਣ।੧੭।

ਦੋਹਰਾ

ਵਹ ਕਾ ਕਿਯ ਵਹੁ ਕਾ ਕਿਯੋ ਇਹ ਕਾ ਕਿਯਸ ਕੁਕਾਇ।
ਕਹਿਯੋ ਜੋ ਤੁਮ ਆਗੇ ਕਹਤ ਤੇਰਉ ਕਰਤ ਉਪਾਇ। ੧੮।
ਸੁਤ ਘਾਯੋ ਮਿਤ ਘਾਯੋ ਅਰੁ ਨਿਜੁ ਕਰਿ ਪਤਿ ਘਾਇ।
ਤਿਹ ਪਾਛੈ ਆਪਨ ਜਰੀ ਢੋਲ ਮ੍ਰਿਦੰਗ ਬਜਾਇ। ੧੯।

ਅਤਿਲ

ਨਿਜੁ ਮਨ ਕੀ ਕਛੁ ਬਾਤ ਨ ਤ੍ਰਿਯ ਕੋ ਦੀਜਿਯੈ।
ਤਾ ਕੋ ਚਿਤ ਚੁਰਾਇ ਸਦਾ ਹੀ ਲੀਜਿਯੈ।
ਨਿਜੁ ਮਨ ਕੀ ਤਾ ਸੋ ਜੋ ਬਾਤ ਸੁਨਾਇਯੈ।
ਹੋ ਬਾਹਰ ਪ੍ਰਗਟਤ ਜਾਇ ਆਪੁ ਪਛੁਤਾਇਯੈ। ੨੦। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਗ੍ਰਯਾਰਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧। ੨੦੪। ਅਫਸ੍ਰੀ।

ਦੋਹਰਾ

ਬਿੰਦਾਬਨ ਬ੍ਰਿਖਭਾਨ ਕੀ ਸੁਤਾ ਰਾਧਿਕਾ ਨਾਮ।
ਹਰਿ ਸੋ ਕਿਯਾ ਚਰਿਤ੍ਰ ਤਿਹ ਦਿਨ ਕਹ ਦੇਖਤ ਬਾਮ। ੧।
ਕ੍ਰਿਸਨ ਰੂਪਿ ਲਖਿ ਬਸਿ ਭਈ ਨਿਸੁ ਦਿਨ ਹੋਰਤ ਤਾਹਿ।
ਬ੍ਰਯਾਸ ਪਰਾਸਰ ਅਸੁਰ ਸੁਰ ਭੇਦ ਨ ਪਾਵਤ ਜਾਹਿ। ੨।
ਲੋਕ ਲਾਜ ਜਿਹ ਹਿਤ ਤਜੀ ਔਰ ਤਜ੍ਯੋ ਧਨ ਧਾਮ।
ਕਿਹ ਬਿਧਿ ਪ੍ਰਯਾਰੋ ਪਾਇਯੈ ਪੂਰਨ ਹੋਵਹਿ ਕਾਮ। ੩।
ਮਿਲਨ ਹੇਤ ਇਕ ਸਹਚਰੀ ਪਠੀ ਚਤੁਰਿ ਜਿਯ ਜਾਨਿ।
ਕਵਨੈ ਛਲ ਮੋਕੋ ਸਖੀ ਮੀਤ ਮਿਲੈਯੈ ਕਾਨ੍ਹ। ੪।

ਅਤਿਲ

ਬ੍ਰਹਮ ਬ੍ਰਯਾਸ ਅਰੁ ਬੇਦ ਭੇਦ ਨਹਿ ਜਾਨਹੀ।
ਸਿਵ ਸਨਕਾਦਿਕ ਸੇਸ ਨੇਤਿ ਕਰਿ ਮਾਨਹੀ।
ਜੋ ਸਭ ਭਾਤਿਨ ਸਦਾ ਜਗਤ ਮੈ ਗਾਇਯੈ।
ਹੋ ਤਵਨ ਪੁਰਖ ਸਜਨੀ ਮੁਹਿ ਆਨਿ ਮਿਲਾਇਯੈ। ੫।

ਕਬਿਤੁ

ਸਿਤਤਾ ਬਿਭੂਤ ਅਤੇ ਮੇਖੁਲੀ ਨਿਮੇਖ ਸੰਦੀ
ਅੰਜਨ ਦੀ ਸੇਲੀ ਦਾ ਸੁਭਾਵ ਸੁਭ ਭਾਖਣਾ।
ਭਗਵਾ ਸੁ ਭੇਸ ਸਾਡੇ ਨੈਣਾ ਦੀ ਲਲਾਈ ਸਈਯੋ
ਯਾਰਾ ਦਾ ਧ੍ਯਾਨੁ ਏਹੋ ਕੰਦ ਮੂਲ ਚਾਖਣਾ।
ਰੋਦਨ ਦਾ ਮਜਨੁ ਸੁ ਪੁਤਰੀ ਪਤ੍ਰ ਗੀਤ ਗੀਤਾ
ਦੇਖਣ ਦੀ ਭਿਛ੍ਯਾ ਧ੍ਯਾਨ ਧੂੰਆ ਬਾਲ ਰਾਖਣਾ।
ਆਲੀ ਏਨਾ ਗੋਪੀਯਾ ਦੀਆ ਅਖੀਆ ਦਾ ਜੋਗੁ ਸਾਰਾ
ਨੰਦ ਦੇ ਕੁਮਾਰ ਨੂੰ ਜਰੂਰ ਜਾਇ ਆਖਣਾ। ੬।

ਦੋਹਰਾ

(ਇਸਤਰੀ ਨੇ ਕਿਹਾ) ਉਹ ਕੀ ਕੀਤਾ, ਉਹ ਕੀ ਕੀਤਾ, ਇਹ ਕੀ ਮਾੜਾ ਕੰਮ ਕੀਤਾ। ਇਹ ਜੋ ਤੂੰ ਕਿਹਾ ਹੈ, ਜੇ (ਮੈਨੂੰ) ਪਹਿਲਾਂ ਕਹਿੰਦਾ ਤਾਂ ਤੇਰੇ (ਵੀ ਮਾਰਨ ਦਾ) ਉਪਾ ਕਰ ਦਿੰਦੀ। ੧੮। (ਉਸ ਨੇ) ਪੁੱਤਰ ਮਾਰਿਆ, ਮਿਤਰ ਮਾਰਿਆ ਅਤੇ ਆਪਣੇ ਹੱਥ ਨਾਲ ਪਤੀ ਨੂੰ ਵੀ ਮਾਰਿਆ। ਉਸ ਤੋਂ ਬਾਦ ਆਪ ਢੋਲ ਮ੍ਰਿਦੰਗ ਵਜਾ ਕੇ ਸੜ ਮੋਈ। ੧੯।

ਅੰਤਲ

ਆਪਣੇ ਮਨ ਦੀ ਗੱਲ ਇਸਤਰੀ ਨੂੰ ਕਦੇ ਵੀ ਦਸਣੀ ਨਹੀਂ ਚਾਹੀਦੀ। ਉਸ ਦਾ ਚਿਤ ਸਦਾ ਚੁਰਾਈ ਰਖਣਾ ਚਾਹੀਦਾ ਹੈ। ਜੇ ਆਪਣੇ ਮਨ ਦੀ ਗੱਲ ਉਸ ਨੂੰ ਸੁਣਾਓਗੇ, ਉਹ ਬਾਹਰ ਪ੍ਰਗਟ ਹੋ ਜਾਏਗੀ, (ਫਿਰ) ਆਪ ਨੂੰ ਪਛਤਾਉਣਾ ਪਵੇਗਾ। ੨੦।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਯਾਰ੍ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੧। ੨੦੪। ਚਲਦਾ।

ਦੋਹਰਾ

ਬਿੰਦਰਾਬਨ ਵਿਚ ਰਾਧਿਕਾ ਨਾਂ ਦੀ ਬ੍ਰਿਖਭਾਨ ਦੀ ਪੁੱਤਰੀ ਸੀ। ਉਸ ਇਸਤਰੀ ਨੇ ਦਿਨ ਦਿਹਾੜੇ ਹਰਿ (ਕ੍ਰਿਸ਼ਨ) ਨਾਲ ਚਰਿਤ੍ਰ ਕੀਤਾ (ਉਹ) ਮੈਂ ਕਹਿੰਦਾਂ ਹਾਂ। ੧। ਕ੍ਰਿਸ਼ਨ ਦਾ ਰੂਪ ਵੇਖ ਕੇ ਉਹ ਮੋਹਿਤ ਹੋ ਗਈ ਅਤੇ ਰਾਤ ਦਿਨ ਉਸ ਨੂੰ ਵੇਖਣ ਲਗੀ, ਜਿਸ ਦਾ ਭੇਦ ਬਿਆਸ, ਪਰਾਸਰ, ਅਸੁਰ, ਸੁਰ (ਕੋਈ ਵੀ) ਨਹੀਂ ਪਾ ਸਕਿਆ। ੨।

ਜਿਸ ਲਈ (ਮੈਂ) ਲੋਕ-ਲਾਜ ਛੱਡ ਦਿੱਤੀ ਅਤੇ ਧਨ-ਦੌਲਤ ਤੇ ਘਰ-ਬਾਰ ਤਿਆਗ ਦਿੱਤਾ। (ਉਸ) ਪ੍ਰੀਤਮ ਨੂੰ ਕਿਸ ਤਰ੍ਹਾਂ ਪ੍ਰਾਪਤ ਕਰੀਏ ਕਿ (ਮਨ ਦੀ) ਕਾਮਨਾ ਪੂਰੀ ਹੋ ਜਾਏ। ੩। (ਕ੍ਰਿਸ਼ਨ ਨੂੰ) ਮਿਲਣ ਲਈ (ਉਸ) ਸਿਆਣੀ (ਰਾਧਿਕਾ) ਨੇ ਇਕ ਸਖੀ ਨੂੰ ਭੇਜਿਆ। (ਅਤੇ ਕਿਹਾ) ਹੋ ਸਖੀ! ਕਿਸੇ ਵੀ ਛਲ ਨਾਲ ਮੈਨੂੰ ਕਾਨ੍ਹ ਮਿਤਰ ਮਿਲਾ ਦੇ। ੪।

ਅੰਤਲ

(ਜਿਸ ਦਾ) ਭੇਦ ਬ੍ਰਹਮਾ, ਬਿਆਸ ਅਤੇ ਵੇਦ ਵੀ ਨਹੀਂ ਜਾਣਦੇ, (ਜਿਸ ਨੂੰ) ਸ਼ਿਵ, ਸਨਕਾਦਿਕ, ਸ਼ੇਸ਼ਨਾਗ ਨੇਤਿ ਨੇਤਿ ਕਰ ਕੇ ਮੰਨਦੇ ਹਨ, (ਜਿਸ ਦੇ ਗੁਣਾਂ ਨੂੰ) ਸਭ ਤਰ੍ਹਾਂ ਨਾਲ ਸਦਾ ਜਗਤ ਵਿਚ ਗਾਇਆ ਜਾਂਦਾ ਹੈ, ਹੋ ਸਜਨੀ! ਉਸ ਪੁਰਸ਼ ਨਾਲ ਮੈਨੂੰ ਮਿਲਾ ਦੇ। ੫।

ਕਬਿੱਤ

(ਮੇਰੀਆਂ ਅੱਖਾਂ ਦੀ) ਚਿਟਿਆਈ ਬਿਭੂਤ ਹੈ ਅਤੇ ਅੱਖਾਂ ਦੀਆਂ ਝਿੰਮਣੀਆਂ ਦੀ ਮੋਖੁਲੀ (ਗੋਦੜੀ) ਹੈ, ਸੁਰਮੇ (ਦੀ ਧਾਰ) ਸੇਲੀ ਹੈ। ਇਹ ਸਾਡਾ ਸੁਭਾ (ਅਥਵਾ ਸਰੂਪ) ਜਾ ਕੇ ਚੰਗੀ ਤਰ੍ਹਾਂ ਦਸਣਾ। ਸਾਡੇ ਨੈਣਾਂ ਦੀ ਲਾਲੀ ਨੂੰ ਭਗਵਾ ਵੇਸ ਸਮਝਣਾ। (ਜੰਗਲ ਵਿਚ) ਕੰਦ ਮੂਲ ਖਾਣ ਨੂੰ ਪ੍ਰੀਤਮ ਦਾ ਧਿਆਨ ਸਮਝਣਾ। (ਉਸ ਦੇ ਵਿਯੋਗ ਵਿਚ) ਰੋਣਾ ਸਾਡਾ ਇਸ਼ਨਾਨ ਹੈ। (ਅੱਖਾਂ ਦੀ) ਪੁਤਲੀਆਂ ਵਸਤਾਂ ਰਖਣ ਦਾ ਪਾਤਰ ਹਨ ਅਤੇ (ਵਿਯੋਗ ਦੇ) ਗੀਤ ਗਾਣਾ ਗੀਤਾ ਹੈ। ਸਾਡੀ ਭਿਛਿਆ (ਉਸ ਦਾ) ਦਰਸ਼ਨ ਹੈ ਅਤੇ ਉਸ ਦਾ ਧਿਆਨ (ਸਾਡਾ) ਧੁੰਨੀ ਰਮਾਣਾ ਹੈ। ਹੋ ਸਖੀ! ਇਨ੍ਹਾਂ ਗੋਪੀਆਂ ਦੀਆਂ ਅੱਖੀਆਂ ਦਾ ਸਾਰਾ ਜੋਗ ਨੰਦ ਦੇ ਕੁਮਾਰ (ਕ੍ਰਿਸ਼ਨ) ਨੂੰ ਜ਼ਰੂਰ ਜਾ ਕੇ ਕਹਿਣਾ। ੬।

ਬੈਠੀ ਹੁਤੀ ਸਾਜਿ ਕੈ ਸਿੰਗਾਰ ਸਭ ਸਖਿਯਨ ਮੈ
ਯਾਹੀ ਬੀਚ ਕਾਨ੍ਹ ਜੂ ਦਿਖਾਈ ਆਨਿ ਦੈ ਗਏ।
ਤਬ ਹੀ ਤੇ ਲੀਨੋ ਹੈ ਚੁਰਾਇ ਚਿਤੁ ਮੇਰੇ ਮਾਈ
ਚੇਟਕ ਚਲਾਇ ਮਾਨੋ ਚੇਰੀ ਮੋਹਿ ਕੈ ਗਏ।
ਕਹਾ ਕਰੋ ਕਿਤੈ ਜਾਉ ਮਰੇ ਕਿਧੋ ਬਿਖੁ ਖਾਉ
ਬੀਸ ਬਿਸੈ ਮੇਰੇ ਜਾਨ ਬਿਜੂ ਸੋ ਡਸੈ ਗਏ।
ਚਖਨ ਚਿਤੋਨ ਸੋ ਚੁਰਾਇ ਚਿਤੁ ਮੇਰੇ ਲੀਯੋ
ਲਟਪਟੀ ਪਾਗ ਸੋ ਲਪੇਟਿ ਮਨੁ ਲੈ ਗਏ। ੭।

ਦੋਹਰਾ

ਲਾਲ ਬਿਰਹ ਤੁਮਰੇ ਪਗੀ ਮੋ ਪੈ ਰਹਿਯੋ ਨ ਜਾਇ।
ਤਾ ਤੇ ਮੈ ਆਪਨ ਲਿਖੀ ਪਤਿਯਾ ਅਤਿ ਅਕੁਲਾਇ। ੮।

ਕਬਿਤੁ

ਰੂਪ ਭਰੇ ਰਾਗੁ ਭਰੇ ਸੁੰਦਰ ਸੁਹਾਗ ਭਰੇ
ਮ੍ਰਿਗ ਔ ਮਿਮੇਲਨ ਕੀ ਮਾਨੋ ਇਹ ਖਾਨਿ ਹੈ।
ਮੀਨ ਹੀਨ ਕੀਨੇ ਛੀਨ ਲੀਨੋ ਹੈ ਬਿਧੂਪ ਰੂਪ
ਚਿਤ ਕੇ ਚੁਰਾਇਬੋ ਕੋ ਚੋਰਨ ਸਮਾਨ ਹੈ।
ਲੋਗੋ ਕੇ ਉਜਾਗਰ ਹੈ ਗੁਨਨ ਕੇ ਨਾਗਰ ਹੈ
ਸੂਰਤਿ ਕੇ ਸਾਗਰ ਹੈ ਸੋਭਾ ਕੇ ਨਿਧਾਨ ਹੈ।
ਸਾਹਿਬ ਕੀ ਸੀਰੀ ਪੜੇ ਚੇਟਕ ਕੀ ਚੀਰੀ ਅਰੀ
ਆਲੀ ਤੇਰੈ ਨੈਨ ਰਾਮਚੰਦ੍ਰ ਕੇ ਸੇ ਬਾਨ ਹੈ। ੯।

ਦੋਹਰਾ

ਮੈਨ ਪ੍ਰਭਾ ਇਕ ਸਹਚਰੀ ਤਾ ਕੋ ਲਯੋ ਬੁਲਾਇ।
ਤਾਹਿ ਪਠਾਯੋ ਕ੍ਰਿਸਨ ਪ੍ਰਤਿ ਭੇਦ ਸਕਲ ਸਮਝਾਇ। ੧੦।
ਤਾ ਕੇ ਕਰ ਪਤਿਯਾ ਦਈ ਕਹੋ ਕ੍ਰਿਸਨ ਸੋ ਜਾਇ।
ਤੁਮਰੇ ਬਿਰਹ ਰਾਧਾ ਬਧੀ ਬੇਗਿ ਮਿਲੋ ਤਿਹ ਆਇ। ੧੧।
ਬ੍ਰਿਜ ਬਾਲਾ ਬਿਰਹਿਣਿ ਭਈ ਬਿਰਹ ਤਿਹਾਰੇ ਸੰਗ।
ਤਹ ਤੁਮ ਕਥਾ ਚਲਾਇਯੋ ਕਵਨੋ ਪਾਇ ਪ੍ਰਸੰਗ। ੧੨।
ਜਬ ਰਾਧਾ ਐਸੇ ਕਹਿਯੋ ਮੈਨ ਪ੍ਰਭਾ ਕੇ ਸਾਥ।
ਮੈਨ ਪ੍ਰਭਾ ਚਲਿ ਤਹ ਗਈ ਜਹਾ ਹੁਤੇ ਬ੍ਰਿਜਨਾਥ। ੧੩।

ਚੌਪਈ

ਪਤਿਯਾ ਖੋਲਿ ਜਬੈ ਹਰਿ ਬਾਚੀ। ਲਖੀ ਪ੍ਰੀਤਿ ਤਾ ਕੀ ਮਨ ਸਾਚੀ।
ਤਾ ਕੇ ਤਿਨ ਜੋ ਕਬਿਤੁ ਉਚਾਰੇ। ਜਾਨੁਕ ਬਜ੍ਜ ਲਾਲ ਖਚਿ ਡਾਰੇ। ੧੪।

(ਇਸ ਤਰ੍ਹਾਂ ਦਾ) ਸਾਰਾ ਸਿੰਗਾਰ ਕਰ ਕੇ (ਰਾਧਿਕਾ) ਸਖੀਆਂ ਵਿਚ ਬੈਠੀ ਸੀ ਕਿ ਇਸੇ ਦੌਰਾਨ ਕਾਨ੍ਹ ਜੀ ਆ ਕੇ ਦਰਸ਼ਨ ਦੇ ਗਏ। ਹੇ ਮੇਰੀ ਮਾਂ! ਉਦੋਂ ਤੋਂ ਹੀ (ਕਾਨ੍ਹ) ਮੇਰਾ ਚਿਤ ਚੁਰਾ ਕੇ ਲੈ ਗਿਆ ਹੈ। ਮੈਨੂੰ ਅਜਿਹੀ ਚੇਟਕ ਲਗਾਈ ਹੈ, ਮਾਨੋ ਮੈਨੂੰ (ਆਪਣੀ) ਸੇਵਿਕਾ ਹੀ ਕਰ ਗਏ ਹੋਣ। (ਮੈਂ) ਕੀ ਕਰਾਂ, ਕਿਥੇ ਜਾਵਾਂ, ਜਾਂ ਜ਼ਹਿਰ ਖਾ ਕੇ ਮਰ ਜਾਵਾਂ, (ਨਿਸਚੇ ਹੀ) ਮੇਰੀ ਜਾਨ ਨੂੰ (ਕੋਈ) ਬਿਛੂ ਡੰਗ ਗਿਆ ਹੈ। (ਉਸ ਨੇ) ਅੱਖਾਂ ਨਾਲ ਵੇਖਣ ਤੇ ਮੇਰਾ ਚਿਤ ਚੁਰਾ ਲਿਆ ਹੈ (ਅਤੇ ਆਪਣੀ) ਬਾਂਕੀ ਪਗੜੀ ਨਾਲ ਲਪੇਟ ਕੇ (ਮੇਰਾ) ਮਨ ਲੈ ਗਏ ਹਨ। ੨।

ਦੌਹਰਾ

ਹੇ ਲਾਲ! ਤੇਰੇ ਵਿਯੋਗ ਵਿਚ ਮਗਨ ਹਾਂ, ਮੇਰੇ ਕੋਲੋਂ ਰਿਹਾ ਨਹੀਂ ਜਾਂਦਾ। ਤਾਂ ਤੇ ਮੈਂ ਆਪ ਵਿਆਕੁਲ ਹੋ ਕੇ (ਤੁਹਾਨੂੰ) ਪੱਤਰ ਲਿਖਿਆ ਹੈ। ੮।

ਕਬਿੱਤ

(ਹੇ ਪ੍ਰੀਤਮ! ਤੇਰੇ ਨੇਤਰ) ਰੂਪ ਨਾਲ ਭਰੇ ਹੋਏ, ਪ੍ਰੇਮ ਨਾਲ ਭਰੇ ਹੋਏ ਅਤੇ ਸੁੰਦਰ ਬਖ਼ਤਾਂ ਨਾਲ ਭਰੇ ਹੋਏ ਹਨ। (ਇੰਜ ਪ੍ਰੀਤ ਹੁੰਦਾ ਹੈ) ਮਾਨੋ ਹਿਰਨ ਅਤੇ ਮਮੋਲਿਆਂ (ਦੀਆਂ ਅੱਖਾਂ) ਦੀ ਇਹ ਖਾਣ ਹੋਣ। ਮੱਛੀ (ਦੇ ਮਨ) ਵਿਚ ਹੀਨ ਭਾਵਨਾ ਭਰ ਰਹੇ ਹਨ ਅਤੇ ਗੁਲ-ਦਪਹਿਰੀ ਦੇ ਰੂਪ ਨੂੰ ਖੋਹ ਰਹੇ ਹਨ ਅਤੇ ਚਿਤ ਨੂੰ ਚੁਰਾਣ ਲਈ ਚੋਰਾਂ ਵਰਗੇ ਹਨ। ਇਹ ਲੋਕਾਂ ਨੂੰ ਉਜਾਗਰ ਕਰਨ ਵਾਲੇ ਅਤੇ ਗੁਣਾਂ ਕਰ ਕੇ ਚਤੁਰ ਹਨ, ਸੁੰਦਰਤਾ ਦੇ ਸਾਗਰ ਹਨ ਅਤੇ ਸੋਭਾ ਦੇ ਖਜ਼ਾਨੇ ਹਨ। ਹੇ ਸਖੀ! (ਸ੍ਰੀ ਕ੍ਰਿਸ਼ਨ ਦੇ ਨਜ਼ਰ) ਸਾਹਿਬੀ (ਮਹਾਨਤਾ) ਦੀ ਮਿਠਾਸ ਨਾਲ ਭਰਪੂਰ ਹਨ, ਜਾਦੂ ਕਰਨ ਵਾਲੀ ਚਿੱਠੀ ਹਨ, ਅਤੇ ਨੈਣ ਰਾਮਚੰਦਰ ਦੇ ਬਾਣਾਂ ਦੇ ਸਮਾਨ ਹਨ। ੯।

ਦੌਹਰਾ

ਮੈਨ ਪ੍ਰਭਾ ਨਾਂ ਦੀ ਇਕ ਸਹੇਲੀ ਨੂੰ (ਰਾਧਿਕਾ ਨੇ) ਬੁਲਾ ਲਿਆ। ਉਸ ਨੂੰ ਸਾਰੀ ਗੱਲ ਸਮਝਾ ਕੇ ਕ੍ਰਿਸ਼ਨ ਵਲ ਭੇਜ ਦਿੱਤਾ। ੧੦। ਉਸ ਦੇ ਹੱਥ ਵਿਚ ਚਿੱਠੀ ਦੇ ਕੇ (ਕਿਹਾ) ਕ੍ਰਿਸ਼ਨ ਨੂੰ ਜਾ ਕੇ ਕਹਿਣਾ ਕਿ ਤੁਹਾਡੇ ਵਿਯੋਗ ਨਾਲ ਰਾਧਾ ਵਿੰਨ੍ਹੀ ਪਈ ਹੈ, ਉਸ ਨੂੰ ਜਲਦੀ ਜਾ ਕੇ ਮਿਲੋ। ੧੧।

ਤੁਹਾਡੇ ਵਿਯੋਗ ਨਾਲ ਬੁਜ-ਬਾਲਾ (ਰਾਧਾ) ਵਿਯੋਗਣ ਹੋ ਗਈ ਹੈ। ਕੋਈ ਪ੍ਰਸੰਗ ਪਾ ਕੇ ਉਥੇ ਤੂੰ ਇਹ ਕਥਾ ਕਹੀਂ। ੧੨। ਜਦ ਰਾਧਾ ਨੇ ਮੈਨ ਪ੍ਰਭਾ ਨੂੰ ਇਸ ਤਰ੍ਹਾਂ ਕਿਹਾ, (ਤਦ) ਮੈਨ ਪ੍ਰਭਾ ਚਲ ਕੇ ਉਥੇ ਗਈ, ਜਿਥੇ ਸ੍ਰੀ ਕ੍ਰਿਸ਼ਨ ਸਨ। ੧੩।

ਚੌਪਈ

ਜਦ ਸ੍ਰੀ ਕ੍ਰਿਸ਼ਨ ਨੇ ਚਿੱਠੀ ਖੋਲ੍ਹ ਕੇ ਪੜ੍ਹੀ, (ਤਦ) ਉਸ ਦੇ ਮਨ ਦੀ ਸੱਚੀ ਪ੍ਰੀਤ ਨੂੰ ਜਾਣਿਆ। ਉਸ ਵਿਚ ਉਸ ਨੇ ਜੋ ਕਬਿੱਤ ਉਚਾਰੇ ਸਨ (ਇੰਜ ਪ੍ਰੀਤ ਹੁੰਦਾ ਹੈ) ਮਾਨੋ ਹੀਰੋ ਅਤੇ ਲਾਲ ਜੜ੍ਹ ਦਿੱਤੇ ਹੋਣ। ੧੪।

ਸਵੈਯਾ

ਰੀਝ ਭਰੇ ਰਸ ਰੀਤ ਭਰੇ ਅਤਿ ਰੂਪ ਭਰੇ ਸੁਖ ਪੈਯਤ ਹੋਰੇ।
 ਚਾਰੇ ਚਕੋਰ ਸਰੋਰੁਹ ਸਾਰਸ ਮੀਨ ਕਰੇ ਮ੍ਰਿਗ ਖੰਜਨ ਚੇਰੇ।
 ਭਾਗ ਭਰੇ ਅਨੁਰਾਗ ਭਰੇ ਸੁ ਸੁਹਾਗ ਭਰੇ ਮਨ ਮੋਹਤ ਮੇਰੇ।
 ਮਾਨ ਭਰੇ ਸੁਖ ਖਾਨਿ ਜਹਾਨ ਕੇ ਲੋਚਨ ਸ੍ਰੀ ਨੰਦ ਨੰਦਨ ਤੇਰੇ। ੧੫।

ਸੋਹਤ ਸੁਧ ਸੁਧਾਰੇ ਸੇ ਸੁੰਦਰ ਜੋਬਨ ਜੋਤਿ ਸੁ ਢਾਰ ਢਰੇ ਹੈ।
 ਸਾਰਸ ਸੋਮ ਸੁਰਾ ਸਿਤ ਸਾਇਕ ਕੰਜ ਕੁਰੰਗਨ ਕ੍ਰਾਂਤਿ ਹਰੇ ਹੈ।
 ਖੰਜਨ ਔ ਮਕਰ ਧ੍ਵਜ ਮੀਨ ਨਿਹਾਰਿ ਸਭੈ ਛਬਿ ਲਾਜ ਮਰੇ ਹੈ।
 ਲੋਚਨ ਸ੍ਰੀ ਨੰਦ ਨੰਦਨ ਕੇ ਬਿਧਿ ਮਾਨਹੁ ਬਾਨ ਬਨਾਇ ਧਰੇ ਹੈ। ੧੬।

ਕਥਿਤੁ

ਚਿੰਤਾ ਜੈਸੇ ਚੰਦਨ ਚਿਰਾਗ ਲਾਗੇ ਚਿਤਾ
 ਸਮ ਚੇਟਕ ਸੇ ਚਿਤ੍ਰ ਚਾਰੁ ਚੌਪਖਾ ਕੁਸੈਲ ਸੀ।
 ਚਿਤਾ ਜੈਸੇ ਚੀਰ ਚਪਲਾ ਸੀ ਚਿਤਵਨ ਲਾਗੈ
 ਚੀਰਬੇ ਸੀ ਚੌਪਖਾ ਸੁਹਾਤੁ ਨ ਰੁਚੈਲ ਸੀ।
 ਚੰਗੁਲ ਸੀ ਚੌਪ ਸਰ ਚਾਪ ਜੈਸੇ ਚਾਮੀਕਰ
 ਚੋਟ ਸੀ ਚਿਨੌਤ ਲਾਗੈ ਸੀਰੀ ਲਾਗੈ ਸੈਲ ਸੀ।
 ਚਟਕ ਚੁਪੇਟ ਸੀ ਲਗਤ ਬਿਨਾ ਚਿੰਤਾਮਨਿ
 ਚਾਬੁਕ ਸੇ ਚੌਰ ਲਾਗੈ ਚਾਂਦਨੀ ਚੁਰੈਲ ਸੀ। ੧੭।

ਦੋਹਰਾ

ਪਤਿ ਪਤਿਯਾ ਤਾ ਕੀ ਤੁਰਤੁ ਰੀਝਿ ਗਏ ਬ੍ਰਿਜ ਨਾਥ।
 ਸਖੀ ਏਕ ਪਠਾਵਤ ਭਏ ਮੈਨ ਪ੍ਰਭਾ ਕੇ ਸਾਥ। ੧੮।
 ਰਾਧਾ ਸੋ ਮਿਲਨੋ ਬਦ੍ਯੋ ਜਲ ਜਮੁਨਾ ਮੈ ਜਾਇ।
 ਸਖੀ ਪਠੀ ਤਾ ਕੋ ਤਬੈ ਤਿਹ ਮੁਹਿ ਆਨਿ ਮਿਲਾਇ। ੧੯।
 ਸਖੀ ਤੁਰਤ ਤਹ ਕੋ ਚਲੀ ਸ੍ਰੀ ਜਦੁਪਤਿ ਕੇ ਹੇਤ।
 ਜੈਸੇ ਪਵਨ ਪ੍ਰਚੰਡ ਕੋ ਤਨ ਨ ਦਿਖਾਈ ਦੇਤ। ੨੦।
 ਤਤਿਤਾ ਕ੍ਰਿਤ ਜਾ ਕੋ ਸਖੀ ਚਤੁਰਿ ਕਹਤ ਤ੍ਰਿਯ ਆਇ।
 ਸੋ ਹਰਿ ਰਾਧਾ ਪ੍ਰਤਿ ਪਠੀ ਭੇਦ ਸਕਲ ਸਮਝਾਇ। ੨੧।

ਸਵੈਯਾ

ਫੂਲ ਫੁਲੇਲ ਲਗਾਇ ਕੈ ਚੰਦਨ ਬੈਠਿ ਰਹੀ ਕਰਿ ਭੋਜਨ ਭਾਮਨਿ।
 ਬੇਗ ਬੁਲਾਵਤ ਹੈ ਬਡ ਝਯਾਛ ਕਰੇ ਨ ਬਿਲੰਬ ਚਲੇ ਗਜ ਗਾਮਿਨਿ।
 ਆਜ ਮਿਲੇ ਘਨ ਸੇ ਤਨ ਕੋ ਘਰੈ ਘਨ ਮੈ ਜੈਸੇ ਕੋਧਤ ਦਾਮਿਨਿ।
 ਮਾਨਤ ਬਾਤ ਨ ਜਾਨਤ ਤੈ ਸਖੀ ਜਾਤ ਬਿਹਾਤ ਇਤੈ ਬਹੁ ਜਾਮਿਨਿ। ੨੨।

ਸਵੈਯਾ

ਹੇ ਸ੍ਰੀ ਕ੍ਰਿਸ਼ਨ! ਤੁਹਾਡੇ ਨੈਣ ਰੀਝ ਨਾਲ ਭਰੇ ਹੋਏ, ਪ੍ਰੇਮ ਦੀ ਰੀਤ ਨਾਲ ਭਰਪੂਰ, ਅਤਿਅਧਿਕ ਰੂਪ ਨਾਲ ਪੂਰਨ ਅਤੇ ਵੇਖਣ ਨਾਲ ਸੁਖ ਦੇਣ ਵਾਲੇ ਹਨ। ਸੁੰਦਰ (ਨੈਣ) ਚਕੋਰ, ਕਮਲ, ਸਾਰਸ, ਮੱਛੀ, ਮਮੋਲੇ ਅਤੇ ਹਿਰਨ ਨੂੰ ਸੇਵਕ ਬਣਾਉਣ ਵਾਲੇ ਹਨ। ਭਾਗਾਂ ਭਰੇ, ਪ੍ਰੇਮ ਭਰੇ, ਸੁਹਾਗ ਭਰੇ ਅਤੇ ਮੇਰੇ ਮਨ ਨੂੰ ਮੋਹਣ ਵਾਲੇ ਹਨ। ਮਾਣ ਨਾਲ ਭਰੇ ਹੋਏ ਅਤੇ ਸਾਰੇ ਸੰਸਾਰ ਦੇ ਸੁਖਾਂ ਦੀ ਖਾਣ ਹਨ। ੧੫।

ਸ਼ੁੱਧ ਅਤੇ ਸੁਧਾਰੇ ਹੋਏ ਸੁਸ਼ੋਭਿਤ ਹਨ ਅਤੇ ਜੋਬਨ ਦੀ ਜੋਤਿ ਦੀ ਢਾਲ ਵਿਚ ਢਲੇ ਹੋਏ ਹਨ। ਸਾਰਸ, ਚੰਦ੍ਰਮਾ, ਸ਼ਰਾਬ, ਤਿਖੇ ਬਾਣ, ਕਮਲ ਅਤੇ ਹਿਰਨ ਦੀ ਕਾਂਤਿ ਨੂੰ ਹਰਨ ਵਾਲੇ ਹਨ। ਖੰਜਨ, ਕਾਮ ਦੇਵ ('ਮਕਰਪ੍ਰਜਾ') ਅਤੇ ਮੱਛੀ ਆਦਿ ਸਾਰੇ ਵੇਖ ਕੇ ਸ਼ਰਮ ਨਾਲ ਮਰ ਰਹੇ ਹਨ। ਸ੍ਰੀ ਕ੍ਰਿਸ਼ਨ ਦੇ ਨੈਨ ਮਾਨੋ ਬਿਧਾਤਾ ਨੇ ਬਾਣਾਂ ਵਰਗੇ ਬਣਾ ਕੇ ਧਰੇ ਹੋਏ। ੧੬।

ਕਥਿੱਤ

(ਮੈਨੂੰ) ਚੰਦਨ ਚਿੰਤਾ ਵਰਗਾ, ਦੀਵਾ ਚਿਤਾ ਦੇ ਸਮਾਨ, ਚਿਤਰ ਚੇਟਕ ਵਾਂਗ ਅਤੇ ਸੁੰਦਰ ਅਟਾਰੀਆਂ ਕੋਝੇ ਪਰਬਤਾਂ ਵਰਗੀਆਂ ਲਗਦੀਆਂ ਹਨ। ਬਸਤ੍ਰ ਚਿਤਾ ਵਰਗੇ, ਚਿਤਵਨ ਬਿਜਲੀ ਵਰਗੀ ਅਤੇ ਚੌ-ਲੜਾ ਹਾਰ (ਕਾਸ਼ੀ ਦੇ) ਕਲਵਤ੍ਰ ਜਿਹਾ (ਹੈ, ਜੋ) ਜ਼ਰਾ ਵੀ ਚੰਗੇ ਨਹੀਂ ਲਗਦੇ। ਚੰਪਾਕਲੀ (ਸਿਰ ਦਾ ਭੂਸ਼ਣ) ਬਪਤ ਵਰਗੀ, ਸੋਨਾ ਧਨੁਸ਼ ਵਰਗਾ, ਦੋਣੀ ਚੋਟ ਦੇ ਸਮਾਨ ਅਤੇ ਮਿਠੇ ਪਦਾਰਥ ਪੱਥਰ ਵਰਗੇ ਲਗਦੇ ਹਨ। ਚਿੰਤਾਮਣੀ (ਕ੍ਰਿਸ਼ਨ) ਤੋਂ ਬਿਨਾ ਚਮਕ-ਦਮਕ ਚਪੇੜ ਵਾਂਗ, ਚੌਰ ਚਾਬੁਕ ਵਰਗੀ ਅਤੇ ਚਾਂਦਨੀ ਚੁੜੇਲ ਵਰਗੀ ਲਗਦੀ ਹੈ। ੧੭।

ਦੋਹਰਾ

ਉਸ ਦੀ ਚਿੱਠੀ ਪੜ੍ਹ ਕੇ ਸ੍ਰੀ ਕ੍ਰਿਸ਼ਨ ਤੁਰਤ ਪ੍ਰਸੰਨ ਹੋ ਗਏ (ਅਤੇ) ਮੈਨ ਪ੍ਰਭਾ ਨਾਲ ਇਕ ਸਖੀ ਭੇਜ ਦਿੱਤੀ। ੧੮। ਰਾਧਾ ਨਾਲ ਜਮਨਾ ਦੇ ਜਲ ਵਿਚ ਮਿਲਣ ਦੀ ਪੱਕੀ ਗੱਲ ਕਹਿ ਕੇ, ਉਸੇ ਵੇਲੇ ਉਸ ਵਲ ਸਖੀ ਭੇਜੀ ਕਿ ਉਸ ਨੂੰ ਮੈਨੂੰ ਮਿਲਾ ਦੇ। ੧੯।

ਸ੍ਰੀ ਕ੍ਰਿਸ਼ਨ ਦੇ ਕੰਮ ਲਈ ਸਖੀ ਉਸ ਵਲ ਚਲ ਪਈ ਜਿਵੇਂ ਤੇਜ਼ ਪੌਣ (ਦੇ ਚਲਣ ਵੇਲੇ) ਉਸ ਦਾ ਸ਼ਰੀਰ ਵਿਖਾਈ ਨਹੀਂ ਦਿੰਦਾ। ੨੦। ਤੜਿਤਾ ਕ੍ਰਿਤ ਨਾਂ ਦੀ ਸਖੀ ਆ ਗਈ ਜੋ ਬਹੁਤ ਚਤੁਰ ਇਸਤਰੀ ਕਹੀ ਜਾਂਦੀ ਸੀ। ਉਸ ਨੂੰ ਸ੍ਰੀ ਕ੍ਰਿਸ਼ਨ ਨੇ ਸਾਰਾ ਭੇਦ ਸਮਝਾ ਕੇ ਰਾਧਾ ਕੋਲ ਭੇਜ ਦਿੱਤਾ। ੨੧।

ਸਵੈਯਾ

ਫੁਲ, ਅਤਰ ਅਤੇ ਚੰਦਨ ਲਗਾ ਕੇ ਅਤੇ ਭੋਜਨ ਕਰ ਕੇ ਰਾਧਾ ('ਭਾਮਨਿ') ਬੈਠੀ ਹੋਈ ਸੀ। (ਸਖੀ ਨੇ ਆ ਕੇ ਕਿਹਾ) ਹੇ ਗਜ-ਗਾਮਨੀ! ਤੈਨੂੰ ਵੱਡੀਆਂ ਵੱਡੀਆਂ ਅੱਖਾਂ ਵਾਲਾ ਸ੍ਰੀ ਕ੍ਰਿਸ਼ਨ ਬੁਲਾ ਰਿਹਾ ਹੈ, ਬਿਨਾ ਦੇਰ ਕੀਤੇ ਜਲਦੀ ਚਲ। ਅਜ ਬਦਲ ਵਰਗੇ (ਕਾਲੇ) ਸ਼ਰੀਰ ਵਾਲੇ ਨੂੰ ਮਿਲ, ਜਿਵੇਂ ਬਦਲ ਵਿਚ ਬਿਜਲੀ ਚਮਕਦੀ ਹੈ। ਹੇ ਸਖੀ! (ਤੂੰ) ਗੱਲ ਨਹੀਂ ਮੰਨ ਰਹੀ, ਜਾਣਦੀ ਹੈਂ ਕਿ ਇਸ ਤਰ੍ਹਾਂ ਰਾਤ ਬਹੁਤ ਬੀਤ ਰਹੀ ਹੈ। ੨੨।

ਗੋਪ ਕੇ ਭੇਖ ਕਬੈ ਧਰਿ ਹੈ ਹਰਿ ਕੁੰਜ ਗਰੀ ਕਬ ਆਨਿ ਬਸੈ ਹੈ।
 ਮੋਰ ਪਖਉਅਨ ਕੋ ਧਰਿ ਹੈ ਕਬ ਗ੍ਰਾਰਨਿ ਕੈ ਗ੍ਰਿਹ ਗੋਰਸ ਖੈ ਹੈ।
 ਬੰਸੀ ਬਜੈ ਹੈ ਕਬੈ ਜਮੁਨਾ ਤਟ ਤੋਹਿ ਬੁਲਾਵਨ ਮੋਹਿ ਪਠੈ ਹੈ।
 ਮਾਨ ਕਹਿਯੋ ਹਮਰੋ ਹਰਿ ਪੈ ਚਲੁ ਰੀ ਬਹੁਰੋ ਹਰਿਹੂੰ ਨ ਬੁਲੈ ਹੈ। ੨੩।

ਤੇਰੀ ਸਰਾਹ ਸਦੈਵ ਕਰੈ ਤ੍ਰਿਯ ਤੇਰੀ ਕਥਾ ਪਿਯ ਗਾਵਤ ਹੈ।
 ਹਿਤ ਤੇਰੇ ਸਿੰਗਾਰ ਸਜੈ ਸਜਨੀ ਹਿਤ ਤੇਰੇ ਹੀ ਬੈਨ ਸਜਾਵਤ ਹੈ।
 ਹਿਤ ਤੇਰੇ ਹੀ ਚੰਦਨ ਗੋ ਘਨਸਾਰ ਦੋਊ ਘਸਿ ਅੰਗ ਲਗਾਵਤ ਹੈ।
 ਹਰਿ ਕੋ ਮਨੁ ਸ੍ਰੀ ਬ੍ਰਿਭਾਨ ਕੁਮਾਰਿ ਹਰਿਯੋ ਕਹੂੰ ਜਾਨ ਨ ਪਾਵਤ ਹੈ। ੨੪।

ਮੋਰ ਪਖਾ ਕੀ ਛਟਾ ਮਧੁ ਮੂਰਤਿ ਸੋਭਿਤ ਹੈ ਜਮੁਨਾ ਕੇ ਕਿਨਾਰੈ।
 ਬੂਝਤ ਬਾਤ ਬਿਹਾਲ ਭੇ ਬਲਭ ਬਾਲ ਚਲੇ ਜਹਾ ਲਾਲ ਬਿਹਾਰੈ।
 ਰਾਧਿਕਾ ਮਾਧਵ ਕੀ ਬਤਿਯਾ ਸੁਨਿ ਕੈ ਅਕੁਲਾਇ ਉਠੀ ਡਰ ਡਾਰੈ।
 ਯੋ ਸੁਨਿ ਬੈਨ ਚਲੀ ਤਜਿ ਐਨ ਰਹਿਯੋ ਨਹਿ ਮਾਨ ਮਨੋਜ ਕੇ ਮਾਰੈ। ੨੫।

ਮੋਤੀ ਕੇ ਅੰਗ ਬਿਰਾਜਤ ਭੂਖਨ ਮੋਤੀ ਕੇ ਬੇਸਰ ਕੀ ਛਬ ਬਾਢੀ।
 ਮੋਤੀ ਕੇ ਚੋਸਰ ਹਾਰ ਫਬੈ ਦੁਤਿ ਮੋਤਿਨ ਕੇ ਗਜਰਾਨ ਕੀ ਗਾਢੀ।
 ਰਾਧਿਕਾ ਮਾਧਵ ਕੋ ਜਮੁਨਾ ਤਟ ਕੰਜ ਗਹੇ ਕਰਿ ਜੋਵਤਿ ਠਾਢੀ।
 ਛੀਰ ਕੇ ਸਾਗਰ ਕੋ ਮਥਿ ਕੈ ਮਨੋ ਚੰਦ ਕੋ ਚੀਰ ਸਭੈ ਤਨ ਕਾਢੀ। ੨੬।

ਚੌਪਈ

ਨੁਵਤ ਜਹਾ ਆਪੁ ਹਰਿ ਠਾਢੇ। ਅਧਿਕ ਹਿਦੈ ਮੈ ਆਨੰਦ ਬਾਢੇ।
 ਵਾਰ ਗੁਪਾਲ ਪਾਰ ਬ੍ਰਿਜ ਨਾਰੀ। ਗਾਵਤ ਗੀਤ ਬਜਾਵਤ ਤਾਰੀ। ੨੭।

ਸਵੈਯਾ

ਕ੍ਰੀੜਤ ਹੈ ਜਹਾ ਕਾਨ੍ਹ ਕੁਮਾਰ ਬਡੇ ਰਸ ਸਾਥ ਬਡੇ ਜਲ ਮਾਹੀ।
 ਵਾਰ ਤ੍ਰਿਯਾ ਉਹਿ ਪਾਰ ਗੁਪਾਲ ਬਿਰਾਜਤ ਗ੍ਰਾਰਨਿ ਕੇ ਦਲ ਮਾਹੀ।
 ਲੈ ਡੁਬਕੀ ਦੋਊ ਆਪਸ ਮੈ ਰਤਿ ਮਾਨਿ ਉਠੈ ਦ੍ਰਿੜ ਜਾਇ ਤਹਾ ਹੀ।
 ਯੋ ਰੁਚਿ ਮਾਨਿ ਰਮੈ ਰਸ ਸੋ ਮਨੋ ਦੂਰਿ ਰਹੇ ਕੋਊ ਜਾਨਤ ਨਾਹੀ। ੨੮।

ਖੇਲਤੀ ਲਾਲ ਸੋ ਬਾਲ ਭਲੀ ਬਿਧਿ ਕਾਹੂੰ ਸੋ ਬਾਤ ਨ ਭਾਖਤ ਜੀ ਕੀ।
 ਨੇਹ ਜਗਿਯੋ ਨਵ ਜੋਬਨ ਕੋ ਉਰ ਬੀਚ ਰਹੀ ਗਡਿ ਮੂਰਤਿ ਪੀ ਕੀ।
 ਬਾਰਿ ਬਿਹਾਰ ਮੈ ਨੰਦ ਕੁਮਾਰ ਸੋ ਕ੍ਰੀੜਤ ਹੈ ਕਰਿ ਲਾਜ ਸਖੀ ਕੀ।
 ਜਾਇ ਉਠੈ ਬਲ ਤੋਨਹਿ ਤੇ ਰਤਿ ਮਾਨ ਦੋਊ ਮਨ ਮਾਨਤ ਜੀ ਕੀ। ੨੯।

(ਤੂੰ ਕਹਿੰਦੀ ਹੁੰਦੀ ਸੀ ਕਿ) ਗਵਾਲੇ ਦੇ ਰੂਪ ਵਿਚ ਸ੍ਰੀ ਕ੍ਰਿਸ਼ਨ ਕਦੀ ਇਨ੍ਹਾਂ ਕੁੰਜ-ਗਲੀਆਂ ਵਿਚ ਆ ਕੇ ਵਸਣਗੇ। ਮੇਰੇ ਦੇ ਖੰਭਾਂ ਨੂੰ ਧਾਰਨ ਕਰ ਕੇ ਕਦੇ ਗੋਪੀਆਂ ਦੇ ਘਰ ਗੋਰਸ (ਦੁੱਧ ਦੀਆਂ ਵਸਤੂਆਂ) ਖਾਣਗੇ। ਜਮਨਾ ਦੇ ਕੰਢੇ ਕਦ ਦੀ ਬੰਸਰੀ ਵਜ ਰਹੀ ਹੈ, ਤੈਨੂੰ ਬੁਲਾਉਣ ਲਈ ਮੈਨੂੰ ਭੇਜਿਆ ਹੈ। ਅੜੀਏ! ਮੇਰਾ ਕਿਹਾ ਮੰਨ ਕੇ ਸ੍ਰੀ ਕ੍ਰਿਸ਼ਨ ਕੋਲ ਚਲ, ਫਿਰ ਸ੍ਰੀ ਕ੍ਰਿਸ਼ਨ ਨਹੀਂ ਬੁਲਾਉਣਗੇ। ੨੩।

ਹੇ ਇਸਤਰੀ (ਸਖੀ!) (ਉਹ) ਸਦਾ ਤੇਰੀ ਹੀ ਸਿਫਤ ਕਰਦੇ ਹਨ ਅਤੇ ਤੇਰੀ ਹੀ ਕਥਾ ਗਾਉਂਦੇ ਹਨ। ਤੇਰੇ ਲਈ ਹੀ ਸ਼ਿੰਗਾਰ ਕਰ ਕੇ ਸਜਦੇ ਹਨ ਅਤੇ ਤੇਰੇ ਲਈ ਹੀ ਬੰਸਰੀ ਵਜਾਉਂਦੇ ਹਨ। ਤੇਰੇ ਲਈ ਹੀ ਚੰਦਨ ਅਤੇ ਕਾਫੂਰ ਦੋਹਾਂ ਨੂੰ ਘ੍ਰਿਸ਼ਾ ਕੇ ਸ਼ਰੀਰ ਉਤੇ ਲਗਾਉਂਦੇ ਹਨ। ਸ੍ਰੀ ਕ੍ਰਿਸ਼ਨ ਦਾ ਮਨ ਬ੍ਰਿਖ ਭਾਨ ਦੀ ਪੁੱਤਰੀ ਨੇ ਹਰ ਲਿਆ ਹੈ, ਪਰ (ਇਸ ਗੱਲ ਦਾ) ਕਿਸੇ ਨੂੰ ਪਤਾ ਨਹੀਂ ਲਗਾ ਹੈ। ੨੪।

ਮੇਰੇ ਪੰਖ ਦੀ ਚਮਕ ਨਾਲ ਸਜੀ ਹੋਈ ਮਿਠੀ ਸੂਰਤ ਜਮਨਾ ਦੇ ਕੰਢੇ ਉਤੇ ਸੁਭਾਇਮਾਨ ਹੈ। ਹੇ ਬਾਲਿਕਾ! ਗੱਲ ਨੂੰ ਸਮਝ, ਕ੍ਰਿਸ਼ਨ ਬੇਹਾਲ ਹੋ ਗਏ ਹਨ, ਉਥੇ ਚਲ ਜਿਥੇ ਲਾਲ (ਕ੍ਰਿਸ਼ਨ) ਵਿਚਰ ਰਿਹਾ ਹੈ। ਮਾਧਵ (ਸ੍ਰੀ ਕ੍ਰਿਸ਼ਨ) ਦੀਆਂ ਗੱਲਾਂ ਸੁਣ ਕੇ, ਨਿਸੰਗ ਜਿਹੀ ਬੇਤਾਬ ਹੋ ਕੇ ਉਠ ਖੜੋਤੀ। ਇਸ ਤਰ੍ਹਾਂ ਬੋਲ ਸੁਣ ਕੇ ਅਤੇ ਘਰ ਛੱਡ ਕੇ ਤੁਰ ਪਈ ਅਤੇ ਕਾਮ ਦੇਵ ਦੀ ਸਤਾਈ ਹੋਈ ਦਾ ਕੋਈ ਮਾਨ ਨ ਰਿਹਾ। ੨੫।

ਮੋਤੀ ਵਰਗੇ ਸ਼ਰੀਰ ਉਤੇ ਮੋਤੀ ਦੀ ਨੱਥ ਦਾ ਪਾਇਆ ਹੋਇਆ ਗਹਿਣਾ ਬਹੁਤ ਛਬੀ ਵਧਾ ਰਿਹਾ ਸੀ। ਮੋਤੀਆਂ ਦਾ ਚੌ-ਲੜਾ ਹਾਰ ਫਬ ਰਿਹਾ ਹੈ ਅਤੇ ਮੋਤੀਆਂ ਦੇ ਗਜਰਿਆਂ ਦੀ ਚਮਕ ਬਹੁਤ ਘਣੀ ਹੈ। ਹੱਥ ਵਿਚ ਕਮਲ ਦਾ ਫੁਲ ਲੈ ਕੇ ਰਾਧਿਕਾ ਜਮਨਾ ਦੇ ਕੰਢੇ ਸ੍ਰੀ ਕ੍ਰਿਸ਼ਨ ਦੀ ਉਡੀਕ ਲਈ ਖੜੋਤੀ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਛੀਰ ਸਮੁੰਦਰ ਨੂੰ ਰਿਤਕ ਕੇ ਚੰਦ੍ਰਮਾ ਦੇ ਸਾਰੇ ਸ਼ਰੀਰ ਨੂੰ ਚੀਰ ਕੇ ਕਢਿਆ ਹੋਵੇ। ੨੬।

ਚੌਪਈ

ਜਿਥੇ ਸ੍ਰੀ ਕ੍ਰਿਸ਼ਨ ਹਿਰਦੇ ਵਿਚ ਅਧਿਕ ਆਨੰਦ ਵਧਾ ਕੇ ਨਹਾਣ ਲਈ ਖੜੋਤੇ ਸਨ। ਇਸ ਪਾਸੇ ਸ੍ਰੀ ਕ੍ਰਿਸ਼ਨ ਸਨ ਅਤੇ ਪਰਲੇ ਪਾਸੇ ਗੋਪੀਆਂ ਸਨ (ਜੋ) ਗੀਤ ਗਾਉਂਦੀਆਂ ਅਤੇ ਤਾੜੀਆਂ ਵਜਾਉਂਦੀਆਂ ਸਨ। ੨੭।

ਸਵੈਯਾ

ਜਿਥੇ ਸ੍ਰੀ ਕ੍ਰਿਸ਼ਨ ਬਹੁਤ ਮੌਜ ਨਾਲ ਡੂੰਘੇ ਜਲ ਵਿਚ ਕ੍ਰੀੜਾ ਕਰ ਰਹੇ ਸਨ। ਇਸ ਪਾਸੇ ਇਸਤਰੀ (ਰਾਧਾ) ਹੈ ਅਤੇ ਉਸ ਪਾਸੇ ਗਵਾਲਿਆਂ ਜਾਂ ਗੋਪੀਆਂ ਦੇ ਦਲ ਵਿਚ ਸ਼ਿਅਮ ਬਿਰਾਜ ਰਹੇ ਸਨ। ਡੁਬਕੀ ਮਾਰ ਕੇ ਅਤੇ ਉਥੇ ਜਾ ਕੇ ਦੋਹਾਂ (ਸ੍ਰੀ ਕ੍ਰਿਸ਼ਨ ਅਤੇ ਰਾਧਾ) ਨੇ ਖੂਬ ਪ੍ਰੇਮ-ਕ੍ਰੀੜਾ ਕੀਤੀ। ਇਸ ਤਰ੍ਹਾਂ ਰੁਚੀ ਪੂਰਵਕ ਪ੍ਰੇਮ ਵਿਚ ਮਗਨ ਹਨ, ਮਾਨੋ ਬਹੁਤ ਦੂਰ ਹਨ ਅਤੇ ਕੋਈ ਸਮਝ ਨਹੀਂ ਰਿਹਾ। ੨੮।

ਸ੍ਰੀ ਕ੍ਰਿਸ਼ਨ ਨਾਲ ਚੰਗੀ ਤਰ੍ਹਾਂ ਕ੍ਰੀੜਾ ਕਰਦੀ ਰਾਧਾ ਕਿਸੇ ਨਾਲ ਮਨ ਦੀ ਗੱਲ ਨਹੀਂ ਕਹਿ ਰਹੀ। ਜਵਾਨੀ ਦੇ ਜੋਸ਼ ਵੇਲੇ ਪ੍ਰੇਮ ਜਾਗ ਪਿਆ ਹੈ ਅਤੇ ਹਿਰਦੇ ਵਿਚ ਪ੍ਰੀਤਮ ਦੀ ਮੂਰਤ ਗਫੀ ਗਈ ਹੈ। ਸਖੀਆਂ ਤੋਂ ਲਜਾ ਕੇ ਉਹ ਸ੍ਰੀ ਕ੍ਰਿਸ਼ਨ ਨਾਲ ਜਲ ਵਿਚ ਹੀ ਕ੍ਰੀੜਾ ਕਰ ਰਹੀ ਹੈ। ਉਸ (ਪ੍ਰੇਮ) ਦੇ ਬਲ ਤੇ ਦੋਹਾਂ ਨੇ ਜੀ ਭਰ ਕੇ ਪ੍ਰੇਮ-ਕ੍ਰੀੜਾ ਦਾ ਆਨੰਦ ਮਾਣਿਆ ਹੈ। ੨੯।

ਸੌਰਠਾ

ਜੋ ਨਿਜੁ ਤ੍ਰਿਯ ਕੋ ਦੇਤ ਪੁਰਖ ਭੇਦ ਕਛੁ ਆਪਨੋ।

ਤਾ ਕੇ ਬਿਧਨਾ ਲੇਤ ਪ੍ਰਾਨ ਹਰਨ ਕਰਿ ਪਲਕ ਮੈ। ੩੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਵ੍ਰਾਦਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨। ੨੩੪। ਅਫਸ੍ਰੰ।

ਦੌਹਰਾ

ਬਹੁਰਿ ਸੁ ਮੰਤ੍ਰੀ ਰਾਇ ਸੋ ਕਥਾ ਉਚਾਰੀ ਆਨਿ।

ਸੁਨਤ ਸੀਸ ਰਾਜੈ ਧੁਨ੍ਯੋ ਰਹਿਯੋ ਮੋਨ ਮੁਖਿ ਠਾਨਿ। ੧।

ਪਦ੍ਯੁਆ ਉਹਿ ਟਿਬਿਯਾ ਬਸੈ ਗੈਨੀ ਹਮਰੇ ਗਾਉ।

ਦਾਸ ਖਸਮ ਤਾ ਕੇ ਰਹਤਾ ਰਾਮ ਦਾਸ ਤਿਹ ਨਾਉ। ੨।

ਰਾਮ ਦਾਸ ਅਨਤੈ ਰਹਤ ਪਦ੍ਯੁਆ ਕੇ ਸੰਗ ਸੋਇ।

ਨ੍ਰਾਨ ਹੇਤ ਉਠਿ ਜਾਤ ਤਹ ਜਬੈ ਦੁਪਹਰੀ ਹੋਇ। ੩।

ਇਕ ਦਿਨ ਪਦ੍ਯੁਆ ਕੇ ਸਦਨ ਬਹੁ ਜਨ ਬੈਠੇ ਆਇ।

ਭੇਦ ਨ ਪਾਯੋ ਗੈਨਿ ਯਹਿ ਤਹਾ ਪਹੁੰਚੀ ਜਾਇ। ੪।

ਚੌਪਈ

ਤਬੈ ਤੁਰਤ ਤ੍ਰਿਯ ਬਚਨ ਉਚਾਰੇ। ਰਾਮ ਦਾਸ ਆਏ ਨ ਤੁਹਾਰੇ।

ਮੇਰੇ ਪਤਿ ਪਰਮੇਸ੍ਵਰ ਓਊ। ਕਹ ਗਯੋ ਤਾਹਿ ਬਤਾਵਹੁ ਕੋਊ। ੫।

ਦੌਹਰਾ

ਗਰਾ ਓਰ ਕਹ ਯੋ ਗਈ ਜਾਤ ਭਏ ਉਠਿ ਲੋਗ।

ਤੁਰਤੁ ਆਨਿ ਤਾ ਸੋ ਰਮੀ ਮਨ ਮੈ ਭਈ ਨਿਸੋਗ। ੬।

ਪਦ੍ਯੁਆ ਸੋ ਰਤਿ ਮਾਨਿ ਕੈ ਤਹਾ ਪਹੁੰਚੀ ਆਇ।

ਰਾਖਿਯੋ ਹੁਤੋ ਸਵਾਰਿ ਜਹ ਆਪਨ ਸਦਨ ਸੁਹਾਇ। ੭।

ਕੈਸੇ ਹੀ ਬੁਧਿਜਨ ਕੋਊ ਚਤੁਰ ਕੈਸਉ ਹੋਇ।

ਚਰਿਤ ਚਤੁਰਿਯਾ ਤ੍ਰਿਯਨ ਕੋ ਪਾਇ ਸਕਤ ਨਹਿ ਕੋਇ। ੮।

ਜੋ ਨਰ ਅਪੁਨੇ ਚਿਤ ਕੋ ਤ੍ਰਿਯ ਕਰ ਦੇਤ ਬਨਾਇ।

ਜਰਾ ਤਾਹਿ ਜੋਬਨ ਹਰੈ ਪ੍ਰਾਨ ਹਰਤ ਜਮ ਜਾਇ। ੯।

ਸੌਰਠਾ

ਤ੍ਰਿਯਹਿ ਨ ਦੀਜੈ ਭੇਦ ਤਾਹਿ ਭੇਦ ਲੀਜੈ ਸਦਾ।

ਕਹਤ ਸਿੰਮ੍ਰਿਤਿ ਅਰੁ ਬੇਦ ਕੋਕਸਾਰਊ ਯੋ ਕਹਤ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਦਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩। ੨੪੪। ਅਫਸ੍ਰੰ।

ਸੌਰਠਾ

ਜੋ ਪੁਰਸ਼ ਆਪਣੀ ਇਸਤਰੀ ਨੂੰ ਆਪਣਾ ਕੁਝ ਭੇਦ ਦਿੰਦਾ ਹੈ, ਉਸ ਦੇ ਪ੍ਰਾਣਾਂ ਨੂੰ ਬਿਧਾਤਾ ਪਲ ਭਰ ਵਿਚ ਹਰ ਲੈਂਦਾ ਹੈ।੩੦।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਬਾਕ੍ਰਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੧੨। ੨੩੪। ਚਲਦਾ।

ਦੌਹਰਾ

ਮੰਤ੍ਰੀ ਨੇ ਰਾਜੇ ਨੂੰ ਫਿਰ ਹੋਰ ਕਥਾ ਸੁਣਾਈ। (ਉਸ ਨੂੰ) ਸੁਣ ਕੇ ਰਾਜੇ ਨੇ ਸਿਰ ਹਿਲਾਇਆ ਅਤੇ ਮੁਖ ਵਿਚ ਮੋਨ ਧਾਰਨ ਕਰ ਲਿਆ।੧। ਇਕ ਪਦ੍ਯੁਆ (ਨਾਂ ਦਾ ਵਿਅਕਤੀ) ਉਸ ਟਿੱਬੀ ਉਤੇ ਵਸਦਾ ਸੀ ਅਤੇ ਉਸ ਦੀ ਗੈਨੀ (ਇਸਤਰੀ) ਸਾਡੇ ਪਿੰਡ ਵਿਚ ਰਹਿੰਦੀ ਸੀ। ਉਸ ਦਾ ਖਸਮ ਦਾਸ ਭਾਵ ਨਾਲ ਰਹਿੰਦਾ ਸੀ ਉਸ ਦਾ ਨਾਂ ਰਾਮ ਦਾਸ ਸੀ।੨।

ਰਾਮ ਦਾਸ ਕਿਤੇ ਹੋਰ ਰਹਿੰਦਾ ਸੀ (ਅਤੇ ਉਸ ਦੀ ਇਸਤਰੀ) ਪਦ੍ਯੁਆ ਨਾਲ ਸੌਂਦੀ ਸੀ। ਜਦੋਂ ਦੁਪਹਿਰ ਵੇਲਾ ਹੁੰਦਾ ਸੀ ਤਾਂ ਇਸ਼ਨਾਨ ਕਰਨ ਲਈ (ਬਹਾਨਾ ਬਣਾ ਕੇ) ਉਸ ਕੋਲ ਚਲੀ ਜਾਂਦੀ ਸੀ।੩। ਇਕ ਦਿਨ (ਜਦੋਂ ਗਈ ਤਾਂ) ਪਦ੍ਯੁਆ ਦੇ ਘਰ ਬਹੁਤ ਸਾਰੇ ਬੰਦੇ ਆਏ ਬੈਠੇ ਸਨ। ਗੈਨੀ ਨੂੰ ਇਹ ਪਤਾ ਨਹੀਂ ਸੀ ਅਤੇ (ਉਹ) ਉਥੇ ਜਾ ਪਹੁੰਚੀ।੪।

ਚੌਪਈ

ਉਸੇ ਵੇਲੇ ਫੌਰਨ ਇਸਤਰੀ ਨੇ ਕਿਹਾ (ਕਿ ਕੀ) ਰਾਮ ਦਾਸ ਤੁਹਾਡੇ ਨਹੀਂ ਆਇਆ। ਮੇਰਾ ਉਹ ਪਰਮੇਸ਼ਵਰ ਸਮਾਨ ਪਤੀ ਕਿਥੇ ਗਿਆ ਹੈ, ਕੋਈ (ਮੈਨੂੰ) ਇਹ ਦਸੇ।੫।

ਦੌਹਰਾ

(ਇਹ) ਕਹਿ ਕੇ ਉਹ ਪਿੰਡ ਵਲ ਚਲੀ ਗਈ ਅਤੇ ਲੋਕੀਂ ਉਠ ਕੇ ਤੁਰ ਗਏ। (ਤਦ ਉਸ ਨੇ) ਤੁਰਤ ਆ ਕੇ ਉਸ ਨਾਲ ਕਾਮ-ਕ੍ਰੀੜਾ ਕੀਤੀ ਅਤੇ ਮਨ ਵਿਚ ਆਨੰਦਿਤ ਹੋ ਗਈ।੬। ਪਦ੍ਯੁਆ ਨਾਲ ਪ੍ਰੇਮ-ਕ੍ਰੀੜਾ ਕਰ ਕੇ (ਉਹ) ਉਥੇ ਪਹੁੰਚ ਗਈ ਜਿਥੇ ਉਸ ਦਾ ਆਪਣਾ ਸਜਿਆ-ਸੰਵਾਰਿਆ ਹੋਇਆ ਘਰ ਸੀ।੭।

ਕੋਈ ਭਾਵੇਂ ਕਿਤਨਾ ਹੀ ਬੁੱਧੀਮਾਨ ਅਤੇ ਸਿਆਣਾ ਕਿਉਂ ਨ ਹੋਏ, ਚਤੁਰ ਇਸਤਰੀਆਂ ਦੇ ਚਰਿਤ੍ਰ ਦਾ ਭੇਦ ਕੋਈ ਵੀ ਨਹੀਂ ਪਾ ਸਕਦਾ।੮। ਜੋ ਵਿਅਕਤੀ ਆਪਣੇ ਮਨ (ਦਾ ਭੇਦ) ਇਸਤਰੀ ਨੂੰ ਦਸ ਦਿੰਦਾ ਹੈ, ਤਾਂ ਬੁਢਾਪਾ ਉਸ ਦੀ ਜਵਾਨੀ ਨੂੰ ਚੁਰਾ ਲੈਂਦਾ ਹੈ ਅਤੇ ਜਮ ਜਾ ਕੇ ਪ੍ਰਾਣ ਹਰ ਲੈਂਦਾ ਹੈ।੯।

ਸੌਰਠਾ

ਸਮ੍ਰਿਤੀਆਂ, ਵੇਦ ਅਤੇ ਕੋਕ-ਸ਼ਾਸਤ੍ਰ ਸਾਰੇ ਇਸ ਤਰ੍ਹਾਂ ਕਹਿੰਦੇ ਹਨ ਕਿ ਇਸਤਰੀ ਨੂੰ ਕਦੇ ਭੇਦ ਨਹੀਂ ਦੇਣਾ ਚਾਹੀਦਾ (ਸਗੋਂ) ਉਸ ਦਾ ਭੇਦ ਸਦਾ ਲੈਂਦੇ ਰਹਿਣਾ ਚਾਹੀਦਾ ਹੈ।੧੦।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਤੇਰਹਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੧੩। ੨੪੪। ਚਲਦਾ।

ਦੋਹਰਾ

ਬਹੁਰਿ ਸੁ ਮੰਤ੍ਰੀ ਰਾਇ ਸੋ ਕਥਾ ਉਚਾਰੀ ਏਕ।
 ਅਧਿਕ ਮੋਦ ਮਨ ਮੈ ਬਢੈ ਸੁਨਿ ਗੁਨ ਬਢੈ ਅਨੇਕ। ੧।
 ਏਕ ਤ੍ਰਿਯਾ ਗਈ ਬਾਗ ਮੈ ਰਮੀ ਔਰ ਸੋ ਜਾਇ।
 ਤਹਾ ਯਾਰ ਤਾ ਕੋ ਤੁਰਤ ਦੁਤਿਯ ਪਹੁੰਚਯੋ ਆਇ। ੨।

ਚੌਪਈ

ਜਾਰ ਆਵਤ ਜਬ ਤਿਨ ਤ੍ਰਿਯ ਲਹਿਯੋ। ਦੁਤਿਯ ਮੀਤ ਸੋ ਇਹ ਬਿਧਿ ਕਹਿਯੋ।
 ਮਾਲੀ ਨਾਮ ਆਪਨ ਤੁਮ ਕਰੋ। ਫਲ ਫੂਲਨਿ ਆਗੇ ਲੈ ਧਰੋ। ੩।

ਦੋਹਰਾ

ਜੋ ਹਮ ਇਹ ਜੁਤ ਬਾਗ ਮੈ ਬੈਠੇ ਮੋਦ ਬਢਾਇ।
 ਫੂਲ ਫਲਨ ਲੈ ਤੁਮ ਤੁਰਤੁ ਆਗੇ ਧਰੋ ਬਨਾਇ। ੪।
 ਤਬੈ ਤਵਨ ਤਿਯੋ ਹੀ ਕਿਯੋ ਜੋ ਤ੍ਰਿਯ ਤਿਹ ਸਿਖ ਦੀਨ।
 ਫੂਲ ਫੂਲੇ ਅਰੁ ਫਲ ਘਨੇ ਤੋਰਿ ਤੁਰਤੁ ਕਰ ਲੀਨ। ੫।
 ਤ੍ਰਿਯਾ ਸਹਿਤ ਜਦ ਬਾਗ ਮੈ ਜਾਰ ਬਿਰਾਜਿਯੋ ਜਾਇ।
 ਤੋ ਤਿਨ ਫੂਲ ਫਲ ਲੈ ਤੁਰਤੁ ਆਗੇ ਧਰੋ ਬਨਾਇ। ੬।
 ਇਹ ਮਾਲੀ ਇਹ ਬਾਗ ਕੋ ਆਯੋ ਤੁਮਰੇ ਪਾਸ।
 ਬਹੁ ਯਾ ਕੋ ਧਨ ਦੀਜਿਯੈ ਜਿਨਿ ਇਹ ਜਾਇ ਨਿਰਾਸ। ੭।
 ਸੁਨਤ ਬਚਨ ਤ੍ਰਿਯ ਕੋ ਤਰੁਨਿ ਬਹੁ ਧਨ ਦਿਯ ਤਿਹ ਹਾਥ।
 ਮਾਲੀ ਕਰਿ ਕਾਵਯੋ ਹਿਤੁ ਇਹ ਚਰਿਤ੍ਰ ਕੇ ਸਾਥ। ੮।
 ਪੁਰਪ ਮਤੀ ਇਹ ਛਲ ਭਏ ਮਿਤ੍ਰਹਿ ਦਿਯੋ ਟਰਾਇ।
 ਮਾਲੀ ਕਰਿ ਕਾਵਯੋ ਤਿਸੈ ਰੂਪ ਨਗਰ ਕੇ ਰਾਇ। ੯। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰ ਮੰਤ੍ਰੀ ਭੂਪ ਸੰਬਾਦੇ ਚਤੁਰਦਸਮੇ ਚਰਿਤ੍ਰ ਸਮਾਪਤਮ
 ਸਤ ਸੁਭਮ ਸਤੁ। ੧੪। ੨੫੩। ਅਫਸ੍ਰੀ।

ਦੋਹਰਾ

ਕਥਾ ਚਤੁਰਦਸ^੧ ਮੰਤ੍ਰ ਬਰ ਨ੍ਰਿਪ ਸੋ ਕਹੀ ਬਖਾਨਿ।
 ਸੁਨਤ ਰੀਝਿ ਕੇ ਨ੍ਰਿਪ ਰਹੇ ਦਿਯੋ ਅਧਿਕ ਤਿਹ ਦਾਨ। ੧।
 ਏਕ ਬਿਮਾਤ੍ਰਾ ਭਾਨ ਕੀ ਰਾਮਦਾਸ ਪੁਰ ਬੀਚ।
 ਬਹੁ ਪੁਰਖਨ ਸੋ ਰਤਿ ਕਰੈ ਊਚ ਨ ਜਾਨੈ ਨੀਚ। ੨।
 ਤਾ ਕੋ ਪਤਿ ਮਰਿ ਗਯੋ ਜਬੇ ਤਾਹਿ ਰਹਿਯੋ ਅਵਧਾਨ।
 ਅਧਿਕ ਹ੍ਰਿਦੈ ਭੀਤਰ ਡਰੀ ਲੋਕ ਲਾਜ ਜਿਯ ਜਾਨਿ। ੩।

ਚੌਪਈ

ਭਾਨ ਮਤੀ ਤਿਹਾ ਨਾਮ ਬਖਨਿਯਤ। ਬਡੀ ਛਿਨਾਰਿ ਜਗਤ ਮੈ ਜਨਿਯਤ।
 ਜਬ ਤਾ ਕੋ ਰਹਿ ਗਯੋ ਅਧਾਨਾ। ਤਬ ਅਬਲਾ ਕੋ ਹ੍ਰਿਦੈ ਡਰਾਨਾ। ੪।

੧. ਵੇਖੋ ਪੈਰ-ਟਿੱਪਣੀ ਚਰਿਤ੍ਰ ਅੰਕ ੧੧

ਦੋਹਰਾ

ਫਿਰ ਮੰਤ੍ਰੀ ਨੇ ਰਾਜੇ ਨੂੰ ਇਕ ਕਥਾ ਸੁਣਾਈ। (ਉਸ ਨੂੰ) ਸੁਣ ਕੇ ਅਨੇਕ ਗੁਣਾਂ ਦਾ ਵਾਧਾ ਹੋਇਆ ਅਤੇ ਮਨ ਬਹੁਤ ਪ੍ਰਸੰਨ ਹੋਇਆ।੧। ਇਕ ਇਸਤਰੀ ਬਾਗ ਵਿਚ ਗਈ ਅਤੇ ਉਥੇ ਕਿਸੇ ਹੋਰ ਨਾਲ ਰਮਣ ਕਰਨ ਲਗ ਗਈ। ਉਥੇ ਤੁਰਤ ਉਸ ਦਾ ਦੂਜਾ ਯਾਰ ਆ ਗਿਆ।੨।

ਚੌਪਈ

ਉਸ ਇਸਤਰੀ ਨੇ ਜਦੋਂ ਯਾਰ ਆਉਂਦਾ ਵੇਖਿਆ (ਤਾਂ) ਦੂਜੇ ਮਿਤਰ ਨੂੰ ਇਸ ਤਰ੍ਹਾਂ ਕਿਹਾ। (ਤੂੰ) ਆਪਣੇ ਆਪ ਨੂੰ ਮਾਲੀ ਬਣਾ ਲੈ ਅਤੇ ਫਲ ਫੁਲ ਲੈ ਕੇ ਅਗੇ ਧਰ ਲੈ।੩।

ਦੋਹਰਾ

ਜਦੋਂ ਅਸੀਂ ਇਸ ਬਾਗ ਵਿਚ ਇਕੱਠੇ ਬੈਠੇ ਆਨੰਦ ਮਾਣ ਰਹੇ ਹੋਵਾਂਗੇ। ਤਾਂ ਤੁਸੀਂ ਤੁਰਤ ਫਲ ਫੁਲ ਅਗੇ ਆ ਰਖਣਾ।੪। ਤਦ ਉਸ ਨੇ ਉਂਜ ਹੀ ਕੀਤਾ ਜਿਹੋ ਜਿਹੀ ਇਸਤਰੀ ਨੇ ਉਸ ਨੂੰ ਸਿਖਿਆ ਦਿੱਤੀ ਸੀ। ਖਿੜੇ ਹੋਏ ਫੁਲ ਅਤੇ ਬਹੁਤ ਸਾਰੇ ਫਲ ਤੁਰਤ ਤੋੜ ਕੇ ਹੱਥ ਵਿਚ ਲੈ ਲਏ।੫। ਜਦ ਇਸਤਰੀ ਆਪਣੇ ਯਾਰ ਨਾਲ ਬਾਗ ਵਿਚ ਜਾ ਬੈਠੀ। ਤਾਂ ਉਸ ਨੇ ਫਲ ਫੁਲ ਲਿਆ ਕੇ ਤੁਰਤ ਅਗੇ ਰਖੇ।੬।

(ਇਸਤਰੀ ਨੇ ਯਾਰ ਨੂੰ ਕਿਹਾ।) ਇਸ ਬਾਗ ਦਾ ਇਹ ਮਾਲੀ ਤੁਹਾਡੇ ਕੋਲ ਆਇਆ ਹੈ। ਇਸ ਨੂੰ ਬਹੁਤ ਧਨ ਦਿਉ, ਤਾਂ ਜੋ ਇਹ ਨਿਰਾਸ ਨ ਜਾਏ।੭। ਉਸ ਇਸਤਰੀ ਦੇ ਬਚਨ ਸੁਣ ਕੇ ਯਾਰ ਨੇ ਉਸ (ਮਾਲੀ) ਦੇ ਹੱਥ ਵਿਚ ਬਹੁਤ ਧਨ ਦਿੱਤਾ। (ਇਸਤਰੀ ਨੇ) ਇਸ ਚਰਿਤ੍ਰ ਨਾਲ ਮਾਲੀ ਬਣਾ ਕੇ ਮਿਤਰ ਨੂੰ ਕਢ ਲਿਆ।੮। ਹੇ ਰੂਪ ਨਗਰ ਦੇ ਰਾਜੇ! ਪੁਰਖ ਮਤੀ ਨੇ ਇਹ ਛਲ ਕਰ ਕੇ ਮਿਤਰ ਨੂੰ ਭੇਜ ਦਿੱਤਾ ਅਤੇ ਉਸ ਨੂੰ ਮਾਲੀ ਕਰ ਕੇ ਕਢ ਦਿੱਤਾ।੯।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਚੌਦਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੧੪। ੨੫੩। ਚਲਦਾ।*

ਦੋਹਰਾ

ਉੱਤਮ ਮੰਤ੍ਰੀ ਨੇ ਰਾਜੇ ਨੂੰ ਚੌਦਵੀਂ ਕਥਾ ਸੁਣਾਈ। ਸੁਣ ਕੇ ਰਾਜਾ ਪ੍ਰਸੰਨ ਹੋਇਆ ਅਤੇ ਉਸ ਨੂੰ ਬਹੁਤ ਦਾਨ ਦਿੱਤਾ।੧। ਭਾਨ ਨਾਂ ਦੇ ਵਿਅਕਤੀ ਦੀ ਮਤਰੇਈ ਮਾਂ ਰਾਮਦਾਸ ਪੁਰ ਵਿਚ ਰਹਿੰਦੀ ਸੀ। ਜੋ ਬਿਨਾ ਉਚ ਨੀਚ ਜਾਣੇ ਬਹੁਤ ਮਰਦਾਂ ਨਾਲ ਪ੍ਰੇਮ-ਕ੍ਰੀੜਾ ਕਰਦੀ ਸੀ।੨। ਜਦੋਂ ਉਸ ਦਾ ਪਤੀ ਮਰ ਗਿਆ ਤਾਂ ਉਸ ਨੂੰ ਗਰਭ ਰਹਿ ਗਿਆ। ਮਨ ਵਿਚ ਲੋਕ ਲਾਜ ਨੂੰ ਜਾਣ ਕੇ ਹਿਰਦੇ ਵਿਚ ਬਹੁਤ ਡਰੀ।੩।

ਚੌਪਈ

ਉਸ ਦਾ ਭਾਨ ਮਤੀ ਨਾਂ ਕਥਨ ਕੀਤਾ ਜਾਂਦਾ ਸੀ। ਜਗਤ ਵਿਚ ਉਹ ਵੱਡੀ ਵਿਭਚਾਰਨ ਵਜੋਂ ਜਾਣੀ ਜਾਂਦੀ ਸੀ। ਜਦ ਉਸ ਨੂੰ ਗਰਭ ਰਹਿ ਗਿਆ ਤਾਂ ਉਸ ਇਸਤਰੀ ਦਾ ਹਿਰਦਾ ਬਹੁਤ ਡਰਿਆ।੪।

ਅਤਿਲ

ਤਿਨ ਪ੍ਰਸਾਦ ਹੂ ਕਿਯ ਬਹੁ ਪੁਰਖ ਬੁਲਾਇ ਕੈ।
ਤਿਨ ਦੇਖਤ ਰਹੀ ਸੋਇ ਸੁ ਖਾਟ ਡਸਾਇ ਕੈ।
ਚਮਕਿ ਠਾਢ ਉਠਿ ਭਈ ਚਰਿਤੁ ਮਨ ਆਨਿ ਕੈ।
ਹੋ ਪਤਿ ਕੋ ਨਾਮ ਬਿਚਾਰ ਉਚਾਰਿਯੋ ਜਾਨਿ ਕੈ। ੫।

ਦੋਹਰਾ

ਜਾ ਦਿਨ ਮੋਰੇ ਪਤਿ ਮਰੇ ਮੋ ਸੋ ਕਹਿਯੋ ਬੁਲਾਇ।
ਜੇ ਅਬ ਤੂੰ ਮੋ ਸੋ ਜਰੈ ਪਰੈ ਨਰਕ ਮੋ ਜਾਇ। ੬।

ਅਤਿਲ

ਭਾਨ ਲਰਿਕਵਾ ਰਹੈ ਸੇਵ ਤਿਹ ਕੀਜਿਯੈ।
ਪਾਲਿ ਪੋਸਿ ਕਰਿ ਤਾਹਿ ਬਡੋ ਕਰਿ ਲੀਜਿਯੈ।
ਆਪੁ ਜਦਿਨ ਵਹ ਖੈ ਹੈ ਖਾਟਿ ਕਮਾਇ ਕੈ।
ਹੋ ਤਦਿਨ ਸੁਪਨਿ ਤੁਹਿ ਦੈਹੋ ਹੋ ਗੁੰ ਆਇ ਕੈ। ੭।

ਦੋਹਰਾ

ਭਾਨ ਕਰੋ ਕਰਤੇ ਬਡੋ ਸੁਪਨ ਦਿਯੋ ਪਤਿ ਆਇ।
ਤਾ ਤੇ ਹੋ ਹਰਿ ਰਾਇ ਕੇ ਜਰਤ ਕੀਰਤਿ ਪੁਰ ਜਾਇ। ੮।

ਅਤਿਲ

ਲੋਗ ਅਟਕਿ ਬਹੁ ਰਹੇ ਨ ਤਿਨ ਬਚ ਮਾਨਿਯੋ।
ਧਨੁ ਲੁਟਾਇ ਉਠਿ ਚਲੀ ਘਨੇ ਹਠ ਠਾਨਿਯੋ।
ਰਾਮ ਦਾਸ ਪੁਰ ਛਾਡਿ ਕੀਰਤਿ ਪੁਰ ਆਇ ਕੈ।
ਹੋ ਇਕ ਪਗ ਠਾਢੇ ਜਰੀ ਮ੍ਰਿਦੰਗ ਬਜਾਇ ਕੈ। ੯।

ਦੋਹਰਾ

ਬਹੁ ਲੋਗਨੁ ਦੇਖਤ ਜਰੀ ਇਕ ਪਗ ਠਾਢੀ ਸੋਇ।
ਹੋਰਿ ਰੀਝਿ ਰੀਝਿਕ ਰਹੇ ਭੇਦ ਨ ਜਾਨਤ ਕੋਇ। ੧੦।
ਸਕਲ ਜਗਤ ਮੈ ਜੇ ਪੁਰਖੁ ਤ੍ਰਿਯਾ ਕੋ ਕਰਤ ਬਿਸ੍ਵਾਸ।
ਸਾਤਿ ਦਿਵਸ ਭੀਤਰ ਤੁਰਤੁ ਹੋਤ ਤਵਨ ਕੋ ਨਾਸ। ੧੧।
ਜੋ ਨਰ ਕਾਹੂ ਤ੍ਰਿਯਾ ਕੋ ਦੇਤ ਆਪਨੋ ਚਿਤ।
ਤਾ ਨਰ ਕੋ ਇਹ ਜਗਤ ਮੈ ਹੋਤ ਖੁਆਰੀ ਨਿਤ। ੧੨।

ਇਤਿ ਸ੍ਰੀ ਚਰਿਤ੍ਰ ਪ੍ਰਬੰਧਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪੰਦ੍ਰਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੫। ੨੬੫। ਅਫਸ੍ਰੰ।

ਦੋਹਰਾ

ਤੀਰ ਸਤ੍ਰਦ੍ਰਵ ਕੇ ਹੁਤੋ ਰਹਤ ਰਾਇ ਸੁਖ ਪਾਇ।
ਦਰਬ ਹੋਤ ਤਿਹ ਠੌਰ ਹੀ ਰਾਮਜਨੀ ਇਕ ਆਇ। ੧।

ਅਤਿਲ

ਉਸ ਨੇ ਬਹੁਤ ਪੁਰਸ਼ਾਂ ਨੂੰ ਭੋਜਨ ਕਰਨ ਲਈ ਬੁਲਾਇਆ। ਉਨ੍ਹਾਂ ਨੂੰ (ਆਇਆ) ਵੇਖ ਕੇ ਮੰਜੀ ਵਿਛਾ ਕੇ ਸੌਂ ਗਈ। (ਫਿਰ ਕੁਝ ਚਿਰ ਬਾਦ) ਮਨ ਵਿਚ ਚਰਿਤ੍ਰ ਧਾਰ ਕੇ ਅਭਯਾਸੀ ਉਠ ਖੜੋਤੀ। ਅਤੇ ਜਾਣ ਬੁਝ ਕੇ ਪਤੀ ਦਾ ਨਾਂ ਵਿਚਾਰ ਪੂਰਵਕ ਪੁਕਾਰਿਆ।੫।

ਦੋਹਰਾ

(ਕਹਿਣ ਲਗੀ) ਜਿਸ ਦਿਨ ਮੇਰਾ ਪਤੀ ਮਰਿਆ ਸੀ, (ਉਸ ਦਿਨ) ਉਸ ਨੇ ਮੈਨੂੰ ਸਦ ਕੇ ਕਿਹਾ ਸੀ ਕਿ ਜੇ ਹੁਣ ਤੂੰ ਮੇਰੇ ਨਾਲ ਸੜੋਂਗੀ, ਤਾਂ ਨਰਕ ਵਿਚ ਜਾਵੇਂਗੀ।੬।

ਅਤਿਲ

ਭਾਨ (ਅਜੇ) ਲੜਕਾ ਹੈ, ਉਸ ਦੀ ਸੇਵਾ ਕਰ। ਉਸ ਨੂੰ ਪਾਲ ਪੋਸ ਕੇ ਵੱਡਾ ਕਰ ਲੈ। ਜਿਸ ਦਿਨ ਉਹ ਆਪ ਖਟ ਕਮਾ ਕੇ ਖਾਣ ਲਗੇਗਾ, ਉਸ ਦਿਨ ਸੁਪਨੇ ਵਿਚ ਆ ਕੇ ਮੈਂ (ਤੈਨੂੰ) ਵਿਖਾਈ ਦੇਵਾਂਗਾ।੭।

ਦੋਹਰਾ

ਪਰਮਾਤਮਾ ਨੇ ਭਾਨ ਹੁਣ ਵੱਡਾ ਕਰ ਦਿੱਤਾ ਹੈ ਅਤੇ ਸੁਪਨੇ ਵਿਚ ਪਤੀ ਨੇ ਮੈਨੂੰ ਵਿਖਾਈ ਦਿੱਤੀ ਹੈ। ਇਸ ਲਈ ਮੈਂ (ਗੁਰੂ) ਹਰਿ ਰਾਇ ਦੇ ਕੀਰਤਪੁਰ ਵਿਚ ਜਾ ਕੇ ਸੜ ਮਰਾਂਗੀ।੮।

ਅਤਿਲ

(ਅਜਿਹਾ ਕਰਨ ਤੋਂ) ਲੋਕੀਂ ਬਹੁਤ ਰੋਕ ਹਟੇ, (ਪਰ ਉਸ ਨੇ ਕਿਸੇ ਦਾ) ਬਚਨ ਨ ਮੰਨਿਆ। ਉਹ ਧਨ ਆਦਿ ਲੁਟਾ ਕੇ ਅਤੇ ਬਹੁਤ ਹਠ ਕਰ ਕੇ ਚਲ ਪਈ। ਰਾਮ ਦਾਸ ਪੁਰ ਨੂੰ ਛੱਡ ਕੇ ਕੀਰਤਪੁਰ ਆ ਗਈ ਅਤੇ ਇਕ ਪੈਰ ਉਤੇ ਖੜੋ ਕੇ ਅਤੇ ਢੋਲ ਵਜਾ ਕੇ ਸੜ ਮੋਈ।੯।

ਦੋਹਰਾ

ਬਹੁਤ ਲੋਕਾਂ ਨੇ ਉਸ ਨੂੰ ਇਕ ਪੈਰ ਉਤੇ ਖੜੋਤੀ ਸੜਦਿਆਂ ਵੇਖਿਆ। ਤਮਾਸ਼ਾ ਵੇਖਣ ਵਾਲੇ ਵੇਖ ਕੇ ਪ੍ਰਸੰਨ ਹੋਏ, (ਪਰ ਉਸ ਦੇ) ਭੇਦ ਨੂੰ ਕੋਈ ਵੀ ਨਹੀਂ ਪਾ ਸਕਿਆ।੧੦। ਸਾਰੇ ਸੰਸਾਰ ਵਿਚ ਜੋ ਪੁਰਸ਼ ਇਸਤਰੀ ਉਤੇ ਵਿਸ਼ਵਾਸ ਕਰਦਾ ਹੈ, ਉਸ ਦਾ ਸੱਤਾਂ ਦਿਨਾਂ ਦੇ ਅੰਦਰ ਤੁਰਤ ਨਾਸ ਹੋ ਜਾਂਦਾ ਹੈ।੧੧। ਜੋ ਕੋਈ ਪੁਰਸ਼ ਆਪਣੇ ਚਿਤ ਦੀ (ਗੱਲ) ਇਸਤਰੀ ਨੂੰ ਦਸ ਦਿੰਦਾ ਹੈ, ਉਸ ਬੰਦੇ ਨੂੰ ਇਸ ਜਗਤ ਵਿਚ ਨਿੱਤ ਖੁਆਰੀ ਹੁੰਦੀ ਹੈ।੧੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਪੰਦਰਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੫। ੨੬੫। ਚਲਦਾ।

ਦੋਹਰਾ

ਸਤਲੁਜ ਨਦੀ ਦੇ ਕੰਢੇ ਉਤੇ ਇਕ ਰਾਜਾ ਸੁਖ ਪੂਰਵਕ ਰਹਿੰਦਾ ਸੀ। ਉਸ ਦੇ ਸਥਾਨ ਤੇ ਇਕ ਵੇਸਵਾ ('ਰਾਮਜਨੀ') ਧਨ ਪ੍ਰਾਪਤ ਕਰਨ ਲਈ ਆ ਗਈ।੧।

ਅਤਿਲ

ਛਜਿਆ ਜਾ ਕੇ ਨਾਮ ਸਕਲ ਜਗ ਜਾਨਈ।
 ਲਧੀਆ ਵਾ ਕੀ ਨਾਮ ਹਿਤੂ ਪਹਿਚਾਨਈ।
 ਜੇ ਕੋਊ ਪੁਰਖ ਬਿਲੋਕਤ ਤਿਨ ਕੇ ਆਇ ਕੈ।
 ਹੋ ਮਨ ਬਚ ਕ੍ਰਮ ਕਰਿ ਰਹਿਤ ਹਿੰਦੈ ਸੁਖ ਪਾਇ ਕੈ। ੨।

ਦੋਹਰਾ

ਨਿਰਖਿ ਰਾਇ ਸੋ ਬਸਿ ਭਈ ਤਿਸ ਬਸਿ ਹੋਤ ਨ ਸੋਇ।
 ਤਿਨ ਚਿਤ ਮੈ ਚਿੰਤਾ ਕਰੀ ਕਿਹ ਬਿਧਿ ਮਿਲਬੋ ਹੋਇ। ੩।
 ਯਹ ਮੇ ਪਰ ਰੀਝਤ ਨਹੀ ਕਹੁ ਕਸ ਕਰੇ ਉਪਾਇ।
 ਮੇਰੇ ਸਦਨ ਨ ਆਵਈ ਮੁਹਿ ਨਹਿ ਲੇਤ ਬੁਲਾਇ। ੪।
 ਤੁਰਤੁ ਤਵਨ ਕੋ ਕੀਜਿਐ ਕਿਹ ਬਿਧਿ ਮਿਲਨ ਉਪਾਇ।
 ਜੰਤ੍ਰ ਮੰਤ੍ਰ ਚੇਟਕ ਚਰਿਤ੍ਰ ਕੀਏ ਜੁ ਬਸਿ ਹੂ ਜਾਇ। ੫।
 ਜੰਤ੍ਰ ਮੰਤ੍ਰ ਰਹੀ ਹਾਰਿ ਕਰਿ ਰਾਇ ਮਿਲ੍ਯੋ ਨਹਿ ਆਇ।
 ਏਕ ਚਰਿਤ੍ਰ ਤਬ ਤਿਨ ਕਿਯੋ ਬਸਿ ਕਰਬੇ ਕੇ ਭਾਇ। ੬।
 ਬਸਤ੍ਰ ਸਭੈ ਭਗਵੇ ਕਰੇ ਧਰਿ ਜੁਗਿਯਾ ਕੇ ਭੇਸ।
 ਸਭਾ ਮਯ੍ਯ ਤਿਹ ਰਾਇ ਕੋ ਕੀਨੋ ਆਨਿ ਅਦੇਸ। ੭।

ਅਤਿਲ

ਤਿਹ ਜੁਗਿਯਹਿ ਲਖਿ ਰਾਇ ਰੀਝਿ ਚਿਤ ਮੈ ਰਹਿਯੋ।
 ਜਾ ਤੇ ਕਛੁ ਸੰਗ੍ਰਹੋ ਮੰਤ੍ਰ ਮਨ ਮੇ ਚਹਿਯੋ।
 ਤਿਹ ਗ੍ਰਿਹਿ ਦਿਯੋ ਪਠਾਇਕ ਦੂਤ ਬੁਲਾਇ ਕੈ।
 ਹੋ ਕਲਾ ਸਿਖਨ ਕੇ ਹੋਤ ਮੰਤ੍ਰ ਸਮਝਾਇ ਕੈ। ੮।

ਚੌਪਈ

ਚਲਿ ਸੇਵਕ ਜੁਗਿਯਾ ਪਹਿ ਆਵਾ। ਰਾਇ ਕਹਿਯੋ ਸੋ ਤਾਹਿ ਜਤਾਵਾ।
 ਕਛੁ ਮੰਤ੍ਰ ਮੁਰ ਈਸਹਿ ਦੀਜੈ। ਕ੍ਰਿਪਾ ਜਾਨਿ ਕਾਰਜ ਪ੍ਰਭੁ ਕੀਜੈ। ੯।

ਦੋਹਰਾ

ਪਹਰ ਏਕ ਲੋ ਛੋਰਿ ਦ੍ਰਿਗ ਕਹੀ ਜੋਗ ਯਹਿ ਬਾਤ।
 ਲੈ ਆਵਹੁ ਰਾਜਹਿ ਇਹਾ ਜੋ ਗੁਨ ਸਿਖ੍ਯੋ ਚਹਾਤ। ੧੦।
 ਅਰਧ ਰਾਤ ਬੀਤੇ ਜਬੈ ਆਵੈ ਹਮਰੇ ਪਾਸ।
 ਸ੍ਰੀ ਗੋਰਖ ਕੀ ਮਯਾ ਤੇ ਜੈਰੈ ਨਹੀ ਨਿਰਾਸ। ੧੧।

ਚੌਪਈ

ਸੇਵਕ ਤਾ ਸੋ ਜਾਇ ਸੁਨਾਯੋ। ਅਰਧ ਰਾਤ੍ਰ ਬੀਤੇ ਸੁ ਜਗਾਯੋ।
 ਤਾ ਜੁਗਿਯਾ ਕੇ ਗ੍ਰਿਹ ਲੈ ਆਯੋ। ਹੋਰਿ ਰਾਇ ਤ੍ਰਿਯ ਅਤਿ ਸੁਖ ਪਾਯੋ। ੧੨।

ਅਤਿਲ

ਸਾਰਾ ਜਗ ਉਸ ਨੂੰ ਛਜੀਆ ਨਾਂ ਨਾਲ ਜਾਣਦਾ ਸੀ ਪਰ ਉਸ ਦੇ ਪ੍ਰੇਮੀ ਲਧੀਆ ਵਜੋਂ ਪਛਾਣਦੇ ਸਨ। ਉਸ (ਇਸਤਰੀ) ਨੂੰ ਜੋ ਕੋਈ ਪੁਰਸ਼ ਆ ਕੇ ਵੇਖਦਾ, ਉਹ ਮਨ, ਬਚ ਅਤੇ ਕਰਮ ਕਰ ਕੇ ਉਸ ਉਤੇ ਮੋਹਿਤ ਹੋ ਜਾਂਦਾ ਅਤੇ ਹਿਰਦੇ ਵਿਚ ਸੁਖ ਪ੍ਰਾਪਤ ਕਰਦਾ।੨।

ਦੌਹਰਾ

ਉਹ ਰਾਜੇ ਨੂੰ ਵੇਖ ਕੇ ਉਸ ਉਤੇ ਮੋਹਿਤ ਹੋ ਗਈ, ਪਰ ਰਾਜਾ ਉਸ ਦੇ ਵਸ ਵਿਚ ਨ ਹੋਇਆ। ਉਸ ਨੇ ਚਿਤ ਵਿਚ ਸੋਚ ਕੀਤੀ ਕਿ (ਇਸ ਨਾਲ) ਕਿਸੇ ਤਰ੍ਹਾਂ ਮੇਲ ਹੋਵੇ।੩। ਇਹ ਮੇਰੇ ਉਤੇ ਰੀਝਦਾ ਨਹੀਂ, ਦਸੋ ਕਿਹੜਾ ਉਪਾ ਕਰਾਂ। ਉਹ ਮੇਰੇ ਘਰ ਨਹੀਂ ਆਉਂਦਾ ਅਤੇ ਨ ਹੀ ਮੈਨੂੰ ਬੁਲਾਉਂਦਾ ਹੈ।੪।

ਉਸ ਨੂੰ ਤੁਰਤ ਮਿਲਣ ਦਾ ਕੋਈ ਉਪਾ ਕਰਨਾ ਚਾਹੀਦਾ ਹੈ। (ਫਿਰ ਉਸ ਨੇ ਸੋਚ ਕੇ) ਜੰਤ੍ਰ ਮੰਤ੍ਰ ਅਤੇ ਚੇਟਕ ਕੀਤੇ ਕਿ ਉਹ ਵਸ ਵਿਚ ਹੋ ਜਾਏ।੫। ਉਹ ਜੰਤ੍ਰ ਮੰਤ੍ਰ ਕਰ ਕਰ ਕੇ ਹਾਰ ਗਈ, ਪਰ ਰਾਜਾ ਉਸ ਨੂੰ ਆ ਕੇ ਨ ਮਿਲਿਆ। ਤਦ ਉਸ ਨੇ ਰਾਜੇ ਨੂੰ ਵਸ ਵਿਚ ਕਰਨ ਲਈ ਇਕ ਚਰਿਤ੍ਰ ਕੀਤਾ।੬। ਉਸ ਨੇ ਸਾਰੇ ਬਸਤ੍ਰ ਭਗਵੇ ਕਰ ਕੇ ਜੋਗੀ ਦਾ ਭੋਸ ਬਣਾ ਲਿਆ ਅਤੇ ਦਰਬਾਰ ਵਿਚ ਆ ਕੇ ਰਾਜੇ ਨੂੰ ਪ੍ਰਨਾਮ ਕੀਤਾ।੭।

ਅਤਿਲ

ਉਸ ਜੋਗੀ ਨੂੰ ਵੇਖ ਕੇ ਰਾਜਾ ਮਨ ਵਿਚ ਪ੍ਰਸੰਨ ਹੋਇਆ ਅਤੇ ਮਨ ਵਿਚ ਚਾਹਿਆ ਕਿ ਉਸ ਤੋਂ ਕੁਝ ਮੰਤ੍ਰ (ਆਦਿ) ਪ੍ਰਾਪਤ ਕਰ ਲਏ ਜਾਣ। (ਰਾਜੇ ਨੇ) ਇਕ ਦੂਤ ਬੁਲਾ ਕੇ ਅਤੇ ਸਮਝਾ ਕੇ ਉਸ ਦੇ ਘਰ ਭੇਜ ਦਿੱਤਾ ਕਿ ਉਸ ਤੋਂ ਕੁਝ ਮੰਤ੍ਰ-ਕਲਾ ਸਿਖ ਲਈ ਜਾਏ।੮।

ਚੌਪਈ

(ਰਾਜੇ ਦਾ) ਸੇਵਕ ਚਲ ਕੇ ਜੋਗੀ ਕੋਲ ਆਇਆ। (ਜੋ) ਰਾਜੇ ਨੇ ਕਿਹਾ ਸੀ, ਉਹ ਉਸ ਨੂੰ ਦਸਿਆ। (ਉਸ ਨੇ ਕਿਹਾ) ਕੁਝ ਮੰਤ੍ਰ ਮੇਰੇ ਸੁਆਮੀ ('ਈਸਹਿ') ਨੂੰ ਦਿਓ ਅਤੇ ਕ੍ਰਿਪਾ ਪੂਰਵਕ ਮੇਰੇ ਮਾਲਕ ਦਾ ਕੰਮ ਕਰੋ।੯।

ਦੌਹਰਾ

ਇਕ ਪਹਿਰ ਤੋਂ ਬਾਦ ਜੋਗੀ ਨੇ ਅੱਖਾਂ ਖੋਲ ਕੇ ਗੱਲ ਕੀਤੀ (ਕਿ) ਜੇ ਰਾਜਾ ਗੁਣ ਸਿਖਣਾ ਚਾਹੁੰਦਾ ਹੈ, ਤਾਂ ਇਥੇ ਲੈ ਆਓ।੧੦। ਜਦੋਂ ਅੱਧੀ ਰਾਤ ਬੀਤ ਜਾਏ ਤਾਂ ਮੇਰੇ ਪਾਸ ਆਏ। ਸ੍ਰੀ ਗੋਰਖਨਾਥ ਦੀ ਕ੍ਰਿਪਾ ਨਾਲ ਉਹ ਨਿਰਾਸ ਨਹੀਂ ਜਾਏਗਾ।੧੧।

ਚੌਪਈ

ਸੇਵਕ ਨੇ ਰਾਜੇ ਨੂੰ ਜਾ ਕੇ ਕਿਹਾ ਅਤੇ ਅੱਧੀ ਰਾਤ ਬੀਤਣ ਤੇ ਉਸ ਨੂੰ ਜਗਾਇਆ। ਉਸ ਨੂੰ ਉਸ ਜੋਗੀ ਦੇ ਘਰ ਲੈ ਆਇਆ। ਰਾਜੇ ਨੂੰ (ਉਸ) ਇਸਤਰੀ ਨੇ ਵੇਖ ਕੇ ਬਹੁਤ ਸੁਖ ਪ੍ਰਾਪਤ ਕੀਤਾ।੧੨।

ਦੋਹਰਾ

ਰਾਜਾ ਸੋ ਆਇਸੁ ਕਹੀ ਦੀਜੈ ਲੋਗ ਉਠਾਹਿ।
 ਧੂਪ ਦੀਪ ਅਛਤ ਪੁਹਪ ਆਛੋ ਸੁਰਾ ਮੰਗਾਇ। ੧੩।
 ਤਬ ਰਾਜੈ ਤੈਸੇ ਕੀਆ ਲੋਗਨ ਦਿਯਾ ਉਠਾਇ।
 ਧੂਪ ਦੀਪ ਅਛਤ ਪੁਹਪ ਆਛੋ ਸੁਰਾ ਮੰਗਾਇ। ੧੪।
 ਤਬ ਰਾਜੇ ਅਪਨੇ ਸਭਨ ਲੋਗਨ ਦਿਯਾ ਉਠਾਇ।
 ਆਪੁ ਇਕੋਲੇ ਹੀ ਰਹਿਯੋ ਮੰਤ੍ਰੁ ਹੇਤ ਸੁਖ ਪਾਇ। ੧੫।

ਚੌਪਈ

ਰਹਿਯੋ ਇਕੋਲੇ ਰਾਇ ਨਿਹਾਰਿਯੋ। ਤਬ ਜੋਗੀ ਇਹ ਭਾਤਿ ਉਚਾਰਿਯੋ।
 ਚਮਤਕਾਰ ਇਕ ਤੋਹਿ ਦਿਖੈਹੋ। ਤਿਹ ਪਾਛੈ ਤੁਹਿ ਮੰਤ੍ਰੁ ਸਿਖੈਹੋ। ੧੬।

ਦੋਹਰਾ

ਹੇਤ ਪੁਰਖ ਤੇ ਮੈ ਤ੍ਰਿਯਾ ਤ੍ਰਿਯ ਤੇ ਨਰ ਹੂੰ ਜਾਉ।
 ਨਰ ਹੂੰ ਸਿਖਵੇ ਮੰਤ੍ਰੁ ਤੁਹਿ ਤ੍ਰਿਯ ਹੂੰ ਭੋਗ ਕਮਾਉ। ੧੭।

ਰਾਇ ਬਾਚ

ਪੁਰਖ ਮੰਤ੍ਰੁ ਦਾਇਕ ਪਿਤਾ ਮੰਤ੍ਰੁ ਦਾਇਕ ਤ੍ਰਿਯ ਮਾਤ।
 ਤਿਨ ਕੀ ਸੇਵਾ ਕੀਜਿਯੈ ਭੋਗਨ ਕੀ ਨ ਜਾਤ। ੧੮।

ਅਤਿਲ

ਬਹੁ ਬਰਿਸਨ ਲਗਿ ਜਾਨਿ ਸੇਵ ਗੁਰ ਕੀਜਿਯੈ।
 ਜਤਨ ਕੋਟਿ ਕਰਿ ਬਹੁਰਿ ਸੁ ਮੰਤ੍ਰੁਹਿ ਲੀਜਿਯੈ।
 ਜਾਹਿ ਅਰਥ ਕੇ ਹੇਤ ਸੀਸ ਨਿਹੁਰਾਇਯੈ।
 ਹੋ ਕਹੋ ਚਤੁਰਿ ਤਾ ਸੋ ਕ੍ਯੋ ਕੇਲ ਮਚਾਇਯੈ। ੧੯।

ਚੌਪਈ

ਤਬ ਜੋਗੀ ਇਹ ਭਾਤਿ ਸੁਨਾਯੋ। ਤਵ ਭੇਟਨ ਹਿਤ ਭੇਖ ਬਨਾਯੋ।
 ਅਬ ਮੇਰੇ ਸੰਗ ਭੋਗ ਕਮੈਯੈ। ਆਨ ਪਿਯਾ ਸੁਭ ਸੇਜ ਸੁਹੈਯੈ। ੨੦।

ਦੋਹਰਾ

ਤਨ ਤਰਫਤ ਤਵ ਮਿਲਨ ਕੋ ਬਿਰਹ ਬਿਕਲ ਭਯੋ ਅੰਗ।
 ਸੇਜ ਸੁਹੈਯੈ ਆਨ ਪਿਯ ਆਜੁ ਰਮੇ ਮੁਹਿ ਸੰਗ। ੨੧।
 ਭਜੇ ਬਧੈਹੋ ਚੋਰ ਕਹਿ ਤਜੇ ਦਿਵੈਹੋ ਗਾਰਿ।
 ਨਾਤਰ ਸੰਕ ਬਿਸਾਰਿ ਕਰਿ ਮੋਸੋ ਕਰਹੁ ਬਿਹਾਰ। ੨੨।

ਕਾਮਾਤੁਰ ਹੂੰ ਜੋ ਤਰੁਨਿ ਆਵਤ ਪਿਯ ਕੇ ਪਾਸ।
 ਮਹਾ ਨਰਕ ਸੋ ਡਾਰਿਯਤ ਦੈ ਜੋ ਜਾਨ ਨਿਰਾਸ। ੨੩।
 ਤਨ ਅਨੰਗ ਜਾ ਕੇ ਜਗੈ ਤਾਹਿ ਨ ਦੈ ਰਤਿ ਦਾਨ।
 ਤਵਨ ਪੁਰਖ ਕੋ ਡਾਰਿਯਤ ਜਹਾ ਨਰਕ ਕੀ ਖਾਨਿ। ੨੪।

ਦੌਹਰਾ

ਰਾਜੇ ਨੂੰ ਉਸ (ਜੋਗੀ) ਨੇ ਆਗਿਆ ਦਿੱਤੀ ਕਿ ਲੋਕਾਂ ਨੂੰ ਉਠਾ ਦਿਓ (ਅਰਥਾਤ [ਭੇਜ ਦਿਓ] ਅਤੇ ਧੂਪ, ਦੀਪ, ਚਾਵਲ, ਫੁਲ ਅਤੇ ਚੰਗੀ ਸ਼ਰਾਬ ਮੰਗਵਾ ਲੋ।੧੩। ਤਦ ਰਾਜੇ ਨੇ ਉਸੇ ਤਰ੍ਹਾਂ ਕੀਤਾ ਅਤੇ ਲੋਕਾਂ ਨੂੰ ਉਠਾ ਦਿੱਤਾ। ਧੂਪ, ਦੀਪ, ਚਾਵਲ, ਫੁਲ ਅਤੇ ਚੰਗੀ ਸ਼ਰਾਬ ਮੰਗਵਾ ਲਈ।੧੪। ਤਦ ਰਾਜੇ ਨੇ ਆਪਣੇ ਸਾਰੇ ਲੋਕਾਂ ਨੂੰ ਉਠਾ ਦਿੱਤਾ ਅਤੇ ਆਪ ਮੰਤ੍ਰ ਪ੍ਰਾਪਤੀ ਲਈ ਇਕਲਾ ਹੀ (ਉਥੇ) ਸੁਖ ਪੂਰਵਕ ਰਿਹਾ।੧੫।

ਚੌਪਈ

ਰਾਜੇ ਨੂੰ (ਜਦ) ਇਕਲਿਆਂ ਵੇਖਿਆ, ਤਦ ਜੋਗੀ ਨੇ ਇਸ ਤਰ੍ਹਾਂ ਕਿਹਾ [ਮੈਂ ਤੈਨੂੰ ਇਕ ਚਮਤਕਾਰ ਵਿਖਾਉਂਦਾ ਹਾਂ। ਉਸ ਤੋਂ ਬਾਦ ਤੈਨੂੰ ਮੰਤ੍ਰ ਸਿਖਾਵਾਂਗਾ।੧੬।

ਦੌਹਰਾ

ਮੈਂ ਪੁਰਸ਼ ਤੋਂ ਇਸਤਰੀ ਅਤੇ ਇਸਤਰੀ ਤੋਂ ਪੁਰਸ਼ ਹੋ ਜਾਵਾਂਗਾ। ਪੁਰਸ਼ ਹੋ ਕੇ ਤੈਨੂੰ ਮੰਤ੍ਰ ਸਿਖਾਵਾਂਗਾ ਅਤੇ ਇਸਤਰੀ ਹੋ ਕੇ ਕਾਮ-ਕ੍ਰੀੜਾ ਕਰਾਂਗਾ।੧੭।

ਰਾਇ ਨੇ ਕਿਹਾ [

ਮੰਤ੍ਰ ਦੇਣ ਵਾਲਾ ਪੁਰਸ਼ ਪਿਤਾ ਅਤੇ ਮੰਤ੍ਰ ਦੇਣ ਵਾਲੀ ਇਸਤਰੀ ਮਾਤਾ ਹੁੰਦੀ ਹੈ। ਉਨ੍ਹਾਂ ਦੀ ਸੇਵਾ ਕੀਤੀ ਜਾਂਦੀ ਹੈ, ਕਾਮ-ਕ੍ਰੀੜਾ ਨਹੀਂ ਕੀਤੀ ਜਾਂਦੀ।੧੮।

ਅਤਿਲ

ਬਹੁਤ ਬਰਸ ਤਕ ਗੁਰੂ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਫਿਰ ਬਹੁਤ ਯਤਨ ਕਰ ਕੇ ਮੰਤ੍ਰ ਹਾਸਲ ਕਰਨਾ ਚਾਹੀਦਾ ਹੈ। ਉਸ ਲਈ (ਉਸ ਦੇ ਸਾਹਮਣੇ) ਸੀਸ ਨਿਵਾਉਣਾ ਚਾਹੀਦਾ ਹੈ। ਹੇ ਚਤੁਰ! ਦਸੋ, (ਫਿਰ) ਉਸ ਨਾਲ ਕਿਉਂ ਕਾਮ-ਕ੍ਰੀੜਾ ਕੀਤੀ ਜਾਏ।੧੯।

ਚੌਪਈ

ਤਦ ਜੋਗੀ ਨੇ ਇਸ ਤਰ੍ਹਾਂ ਕਿਹਾ [ਤੁਹਾਨੂੰ ਮਿਲਣ ਲਈ ਇਹ ਭੇਖ ਬਣਾਇਆ ਸੀ। ਹੁਣ ਮੇਰੇ ਨਾਲ ਕਾਮ-ਕ੍ਰੀੜਾ ਕਰੋ ਅਤੇ ਹੋ ਪ੍ਰੀਤਮ! (ਮੇਰੀ) ਸ਼ੁਭ ਸੇਜ ਉੱਤੇ ਸੁਸ਼ੋਭਿਤ ਹੋਵੋ।੨੦।

ਦੌਹਰਾ

ਤੈਨੂੰ ਮਿਲਣ ਲਈ ਮੇਰਾ ਤਨ ਤੜਪਦਾ ਹੈ ਅਤੇ ਬਿਰਹੋਂ ਕਾਰਨ ਮੇਰੇ ਅੰਗ ਵਿਆਕੁਲ ਹੋ ਗਏ ਹਨ। ਹੇ ਪ੍ਰਿਯ! (ਮੇਰੀ) ਸੇਜ ਉੱਤੇ ਆ ਕੇ ਬਿਰਾਜੋ ਅਤੇ ਅਜ ਮੇਰੇ ਨਾਲ ਰਮਣ ਕਰੋ।੨੧। (ਜੇ) ਭਜੋਗੇ ਤਾਂ ਚੋਰ ਕਹਿ ਕੇ ਪਕੜਵਾ ਦਿਆਂਗੀ ਅਤੇ (ਜੇ) ਛਡੋਗੇ ਤਾਂ ਗਾਲ੍ਹਾਂ ਦਿਆਂਗੀ। ਨਹੀਂ ਤਾਂ ਨਿਸੰਗ ਹੋ ਕੇ ਮੇਰੇ ਨਾਲ ਰਮਣ ਕਰੋ।੨੨।

ਕਾਮ ਨਾਲ ਪੀੜਤ ਹੋ ਕੇ ਜੋ ਇਸਤਰੀ ਪ੍ਰਿਯ ਦੇ ਕੋਲ ਆਉਂਦੀ ਹੈ। (ਜੇ ਪ੍ਰਿਯ) ਉਸ ਨੂੰ ਨਿਰਾਸ਼ ਜਾਣ ਦੇਵੇ ਤਾਂ ਉਸ ਨੂੰ ਮਹਾ ਨਰਕ ਵਿਚ ਸੁਟ ਦਿੱਤਾ ਜਾਵੇ।੨੩। ਜਿਸ (ਇਸਤਰੀ) ਦੇ ਸ਼ਰੀਰ ਵਿਚ ਜੇ ਕਾਮ ਜਾਗਿਆ ਹੋਵੇ, ਉਸ ਨੂੰ (ਜੇ ਪੁਰਸ਼) ਪ੍ਰੇਮ ਦਾ ਦਾਨ ਨਹੀਂ ਦਿੰਦਾ, ਉਸ ਪੁਰਸ਼ ਨੂੰ ਉਥੇ ਸੁਟਿਆ ਜਾਏ ਜਿਥੇ ਨਰਕ ਦੀ ਖਾਣ ਹੈ।੨੪।

ਅਤਿਲ

ਰਾਮਜਨੀ ਗ੍ਰਿਹ ਜਨਮ ਬਿਧਾਤੈ ਮੁਹਿ ਦਿਯਾ।
ਤਵ ਮਿਲਬੇ ਹਿਤ ਭੋਖ ਜੋਗ ਕੋ ਮੈ ਲਿਯਾ।
ਤੁਰਤ ਸੇਜ ਹਮਰੀ ਅਬ ਆਨਿ ਸੁਹਾਇਯੈ।
ਹੋ ਹੈ ਦਾਸੀ ਤਵ ਰਹੋ ਨ ਮੁਹਿ ਤਰਸਾਇਯੈ। ੨੫।

ਦੋਹਰਾ

ਕਹਾ ਭਯੋ ਸੁਘਰੇ ਭਏ ਕਰਤ ਜੁਬਨ ਕੋ ਮਾਨ।
ਬਿਰਹ ਬਾਨ ਮੇ ਕੋ ਲਗੇ ਬ੍ਰਿਥਾ ਨ ਦੀਜੈ ਜਾਨ। ੨੬।

ਅਤਿਲ

ਬ੍ਰਿਥਾ ਨ ਦੀਜੈ ਜਾਨ ਮੈਨ ਬਸਿ ਮੈ ਭਈ।
ਬਿਰਹਿ ਸਮੁੰਦ ਕੇ ਬੀਚ ਬੂਡਿ ਸਿਰ ਲੋ ਗਈ।
ਭੋਗ ਕਰੇ ਬਿਨੁ ਮੋਹਿ ਜਾਨ ਨਹੀ ਦੀਜਿਯੈ।
ਹੋ ਘਨਵਾਰੀ ਨਿਸ ਹੋਰਿ ਗੁਮਾਨ ਨ ਕੀਜਿਯੈ। ੨੭।

ਦਿਸਨ ਦਿਸਨ ਕੇ ਲੋਗ ਤਿਹਾਰੇ ਆਵਹੀ।
ਮਨ ਬਾਛਤ ਜੋ ਬਾਤ ਉਹੈ ਬਰ ਪਾਵਹੀ।
ਕਵਨ ਅਵਗ੍ਯਾ ਮੋਰਿ ਨ ਤੁਮ ਕਹ ਪਾਇਯੈ।
ਹੋ ਦਾਸਨ ਦਾਸੀ ਹੈ ਹੋ ਸੇਜ ਸੁਹਾਇਯੈ। ੨੮।

ਮੰਤ੍ਰ ਸਿਖਨ ਹਿਤ ਧਾਮ ਤਿਹਾਰੇ ਆਇਯੋ।
ਤੁਮ ਆਗੈ ਐਸੇ ਇਹ ਚਰਿਤ ਬਨਾਇਯੋ।
ਮੈ ਨ ਤੁਹਾਰੇ ਸੰਗ ਭੋਗ ਕ੍ਯੋ ਹੂੰ ਕਰੋ।
ਹੋ ਧਰਮ ਛੂਟਨ ਕੇ ਹੇਤ ਅਧਿਕ ਮਨ ਮੈ ਡਰੋ। ੨੯।

ਚੌਪਈ

ਰਾਮਜਨੀ ਬਹੁ ਚਰਿਤ੍ਰ ਬਨਾਏ। ਹਾਇ ਭਾਇ ਬਹੁ ਭਾਤਿ ਦਿਖਾਏ।
ਜੰਤ੍ਰ ਮੰਤ੍ਰ ਤੰਤ੍ਰ ਅਤਿ ਕਰੇ। ਕੈਸੇ ਹੂੰ ਰਾਇ ਨ ਕਰ ਮੈ ਧਰੋ। ੩੦।

ਅਤਿਲ

ਚੋਰ ਚੋਰ ਕਹਿ ਉਠੀ ਸੁ ਆਗਨ ਜਾਇ ਕੈ।
ਤ੍ਰਾਸ ਦਿਖਾਯੋ ਤਾਹਿ ਮਿਲਨ ਹਿਤ ਰਾਇ ਕੈ।
ਬਹੁਰਿ ਕਹੀ ਤ੍ਰਿਯ ਆਇ ਬਾਤ ਸੁਨ ਲੀਜਿਯੈ।
ਹੋ ਅਬੈ ਬਧੈਹੋ ਤੋਹਿ ਕਿ ਮੋਹਿ ਭਜੀਜਿਯੈ। ੩੧।

ਚੋਰ ਬਚਨ ਸੁਨਿ ਲੋਗ ਪਹੁੰਚੇ ਆਇ ਕੈ।
ਤਿਨ ਪ੍ਰਤਿ ਕਹਿਯੋ ਕਿ ਸੋਤ ਉਠੀ ਬਰਰਾਇ ਕੈ।
ਗਏ ਧਾਮ ਤੇ ਕਹਿਯੋ ਮਿਤ੍ਰ ਕੋ ਕਰ ਪਕਰਿ।
ਹੋ ਅਬੈ ਬਧੈਹੋ ਤੋਹਿ ਕਿ ਮੇ ਸੋ ਭੋਗ ਕਰਿ। ੩੨।

ਅਤਿਲ

ਵਿਧਾਤਾ ਨੇ ਮੈਨੂੰ ਵੇਸਵਾ ਦੇ ਘਰ ਜਨਮ ਦਿੱਤਾ ਹੈ। ਤੈਨੂੰ ਮਿਲਣ ਲਈ ਮੈਂ ਜੋਗ ਦਾ ਭੇਖ ਲਿਆ ਹੈ। ਹੁਣ ਤੁਰਤ ਮੇਰੀ ਸੇਜ ਨੂੰ ਸੁਸ਼ੋਭਿਤ ਕਰੋ। ਮੈਂ ਤੁਹਾਡੀ ਦਾਸੀ ਹੋ ਕੇ ਰਹਾਂਗੀ, ਮੈਨੂੰ (ਹੋਰ) ਨ ਤਰਸਾਓ।੨੫।

ਦੌਹਰਾ

ਕੀ ਹੋਇਆ (ਜੇ ਤੁਸੀਂ) ਸੁਘੜ ਹੋ ਅਤੇ ਜਵਾਨੀ ਦਾ ਮਾਣ ਕਰਦੇ ਹੋ। ਮੈਨੂੰ ਵਿਯੋਗ ਦਾ ਬਾਣ ਲਗਾ ਹੈ, (ਇਸ ਨੂੰ) ਬਿਰਥਾ ਨ ਜਾਣ ਦਿਓ।੨੬।

ਅਤਿਲ

(ਸਮੇਂ ਨੂੰ) ਵਿਅਰਥ ਨ ਜਾਣ ਦਿਓ, ਮੈਂ (ਇਸ ਵੇਲੇ) ਕਾਮ ਦੇ ਵਸ ਵਿਚ ਹਾਂ। (ਮੈਂ) ਵਿਰਹ ਦੇ ਸਮੁੰਦਰ ਵਿਚ ਸਿਰ ਤਕ ਡੁਬੀ ਹੋਈ ਹਾਂ। ਮੈਨੂੰ ਕਾਮ-ਕ੍ਰੀੜਾ ਕੀਤੇ ਬਿਨਾ ਜਾਣ ਨ ਦਿਓ ਅਤੇ ਬਦਲ ਵਰਗੀ ਕਾਲੀ ਰਾਤ ਰੂਪ (ਮੇਰੀ ਕਾਮ ਅਵਸਥਾ) ਨੂੰ ਵੇਖ ਕੇ ਗੁਮਾਨ ਨ ਕਰੋ।੨੭।

ਹਰ ਪਾਸੇ ਤੋਂ ਲੋਕੀਂ ਤੁਹਾਡੇ ਕੋਲ ਆਉਂਦੇ ਹਨ। ਜੇ ਮਨ ਦੀ ਇੱਛਾ ਹੋਵੇ, ਉਹੀ ਵਰ ਪ੍ਰਾਪਤ ਕਰਦੇ ਹਨ। ਮੇਰੇ ਤੋਂ ਕੀ ਗੁਸਤਾਖੀ ਹੋਈ ਹੈ (ਕਿ ਮੈਂ) ਤੁਹਾਨੂੰ ਪ੍ਰਾਪਤ ਨਹੀਂ ਕਰ ਸਕਦੀ। (ਮੈਂ) ਤੁਹਾਡੀ ਦਾਸਨ ਦਾਸੀ ਹੋਵਾਂਗੀ, (ਮੇਰੀ) ਸੇਜਾ ਨੂੰ ਸੁਸ਼ੋਭਿਤ ਕਰੋ।੨੮।

(ਰਾਜੇ ਨੇ ਉੱਤਰ ਦਿੱਤਾ ਕਿ ਮੈਂ) ਮੰਤ੍ਰ ਸਿਖਣ ਲਈ ਤੇਰੇ ਘਰ ਆਇਆ ਸਾਂ। ਅਗੋਂ ਤੂੰ ਅਜਿਹਾ ਚਰਿਤ੍ਰ ਬਣਾਇਆ ਹੈ। ਮੈਂ ਤੇਰੇ ਨਾਲ ਕਾਮ-ਕ੍ਰੀੜਾ ਕਿਉਂ ਕਰਾਂ। (ਆਪਣੇ) ਧਰਮ ਦੇ ਨਸ਼ਟ ਹੋਣ ਕਾਰਨ ਮਨ ਵਿਚ ਬਹੁਤ ਡਰਦਾ ਹਾਂ।੨੯।

ਚੌਪਈ

(ਉਸ) ਵੇਸਵਾ ਨੇ ਬਹੁਤ ਚਰਿਤ੍ਰ ਬਣਾਏ। ਬਹੁਤ ਤਰ੍ਹਾਂ ਦੇ ਹਾਵ-ਭਾਵ ਵਿਖਾਏ। ਬਹੁਤ ਤਰ੍ਹਾਂ ਦੇ ਜੰਤ੍ਰ ਮੰਤ੍ਰ ਤੰਤ੍ਰ ਕੀਤੇ। (ਪਰ) ਕਿਸੇ ਤਰ੍ਹਾਂ ਵੀ ਰਾਜੇ ਨੂੰ (ਆਪਣੇ) ਹੱਥ ਵਿਚ ਨ ਕਰ ਸਕੀ।੩੦।

ਅਤਿਲ

ਉਹ ਵੇਹੜੇ ਵਿਚ ਜਾ ਕੇ 'ਚੋਰ ਚੋਰ' ਕਹਿਣ ਲਗ ਪਈ। ਉਹ ਰਾਜੇ ਨੂੰ ਮਿਲਣ ਲਈ ਡਰਾਉਣ ਲਗੀ। (ਉਸ) ਇਸਤਰੀ ਨੇ ਆ ਕੇ ਫਿਰ ਕਿਹਾ (ਕਿ ਮੇਰੀ) ਗੱਲ ਸੁਣ ਲਵੋ। (ਮੈਂ) ਹੁਣੇ ਤੈਨੂੰ ਬੰਨ੍ਹਵਾ ਦਿਆਂਗੀ ਜਾਂ ਮੇਰੇ ਨਾਲ ਕਾਮ-ਕ੍ਰੀੜਾ ਕਰੋ।੩੧।

'ਚੋਰ ਚੋਰ' ਦੇ ਬੋਲ ਸੁਣ ਲੋਕੀਂ ਆ ਪਹੁੰਚੇ। ਉਨ੍ਹਾਂ ਪ੍ਰਤਿ (ਇਸਤਰੀ ਨੇ) ਕਿਹਾ ਕਿ (ਮੈਂ) ਸੁਤੀ ਹੋਈ ਉਠ ਕੇ ਬਰਤਾਉਣ ਲਗ ਪਈ ਸਾਂ। ਉਨ੍ਹਾਂ ਦੇ ਘਰੀਂ ਜਾਣ ਤੇ, (ਇਸਤਰੀ ਨੇ) ਮਿਤਰ ਦਾ ਹੱਥ ਪਕੜ ਕੇ ਕਿਹਾ[] ਜਾਂ ਤਾਂ (ਮੈਂ) ਤੈਨੂੰ ਹੁਣੇ ਬੰਨ੍ਹਵਾਉਂਦੀ ਹਾਂ, ਜਾਂ ਮੇਰੇ ਨਾਲ ਕਾਮ-ਕ੍ਰੀੜਾ ਕਰੋ।੩੨।

ਦੌਹਰਾ

ਤਬੈ ਰਾਇ ਚਿਤ ਕੇ ਬਿਧੈ ਐਸੇ ਕਿਯਾ ਬਿਚਾਰ।
 ਚਰਿਤ ਖੇਲਿ ਕਛੁ ਨਿਕਸਿਯੈ ਇਹੋ ਮੰਤ੍ਰ ਕਾ ਸਾਰ। ੩੩।
 ਭਜੋ ਤੋ ਇਜਤ ਜਾਤ ਹੈ ਭੋਗ ਕਿਯੋ ਧ੍ਰਮ ਜਾਇ।
 ਕਠਿਨ ਬਨੀ ਦੁਹੂੰ ਬਾਤ ਤਿਹ ਕਰਤਾ ਕਰੈ ਸਹਾਇ। ੩੪।
 ਪੂਤ ਹੋਇ ਤੋ ਭਾਂਡ ਵਹ ਸੁਤਾ ਤੋ ਬੇਸ੍ਯਾ ਹੋਇ।
 ਭੋਗ ਕਰੇ ਭਾਜਤ ਧਰਮ ਭਜੇ ਬੰਧਾਵਤ ਸੋਇ। ੩੫।

ਚੌਪਈ

ਕਹਿਯੋ ਸੁਨਹੁ ਤੁਮ ਬਾਤ ਪਿਆਰੀ। ਦੇਖਤ ਥੋ ਮੈ ਪ੍ਰੀਤਿ ਤਿਹਾਰੀ।
 ਤੁਮ ਸੀ ਤ੍ਰਿਯਾ ਹਾਥ ਜੋ ਪਰੈ। ਬਡੋ ਮੂੜ ਜੋ ਤਾਹਿ ਪ੍ਰਹਰੈ। ੩੬।

ਦੌਹਰਾ

ਰੂਪਵੰਤ ਤੇ ਸੀ ਤ੍ਰਿਯਾ ਪਰੈ ਜੁ ਕਰ ਮੈ ਆਇ।
 ਤਾਹਿ ਤ੍ਰਯਾਗ ਮਨ ਮੈ ਕਰੈ ਤਾ ਕੋ ਜਨਮ ਲਜਾਇ। ੩੭।
 ਪੋਸਤ ਭਾਗ ਅਫੀਮ ਬਹੁਤ ਲੀਜੈ ਤੁਰਤ ਮੰਗਾਇ।
 ਨਿਜੁ ਕਰ ਮੋਹਿ ਪਿਵਾਇਯੈ ਹਿ੍ਰਦੈ ਹਰਖ ਉਪਜਾਇ। ੩੮।
 ਤੁਮ ਮਦਰਾ ਪੀਵਹੁ ਘਨੋ ਹਮੈ ਪਿਵਾਵਹੁ ਭੰਗ।
 ਚਾਰਿ ਪਹਰ ਕੋ ਮਾਨਿਹੋ ਭੋਗਿ ਤਿਹਾਰੇ ਸੰਗ। ੩੯।

ਚੌਪਈ

ਫੂਲਿ ਗਈ ਸੁਨ ਬਾਤ ਅਯਾਨੀ। ਭੇਦ ਅਭੇਦ ਕੀ ਬਾਤ ਨ ਜਾਨੀ।
 ਅਧਿਕ ਹਿ੍ਰਦੈ ਮੈ ਸੁਖ ਉਪਜਾਯੋ। ਅਮਲ ਕਹਿਯੋ ਸੋ ਤੁਰਤ ਮੰਗਾਯੋ। ੪੦।

ਦੌਹਰਾ

ਪੋਸਤ ਭਾਗ ਅਫੀਮ ਬਹੁ ਗਹਿਰੀ ਭਾਗ ਘੁਟਾਇ।
 ਤੁਰਤ ਤਰਨਿ ਲ੍ਯਾਵਤ ਭਈ ਮਦ ਸਤ ਬਾਰ ਚੁਆਇ। ੪੧।

ਅਤਿਲ

ਰਾਇ ਤਬੈ ਚਿਤ ਭੀਤਰ ਕਿਯਾ ਬਿਚਾਰ ਹੈ।
 ਯਾਹਿ ਨ ਭਜਿਹੋ ਆਜੁ ਮੰਤ੍ਰ ਕਾ ਸਾਰ ਹੈ।
 ਅਧਿਕ ਮਤ ਕਰਿ ਯਾਹਿ ਖਾਟ ਪਰ ਡਾਰਿ ਕੈ।
 ਹੋ ਸਾਨਿ ਮੁਹਰ ਦੈ ਭਜਿਹੋ ਧਰਮ ਸੰਭਾਰਿ ਕੈ। ੪੨।

ਦੌਹਰਾ

ਰੀਤਿ ਨ ਜਾਨਤ ਪ੍ਰੀਤਿ ਕੀ ਪੈਸਨ ਕੀ ਪਰਤੀਤ।
 ਬਿਛੁ ਬਿਸੀਅਰੁ ਬੇਸ੍ਯਾ ਕਹੋ ਕਵਨ ਕੇ ਮੀਤ। ੪੩।

ਦੋਹਰਾ

ਤਦ ਰਾਜੇ ਨੇ ਚਿਤ ਵਿਚ ਇਸ ਤਰ੍ਹਾਂ ਵਿਚਾਰ ਕੀਤਾ ਕਿ ਮੰਤ੍ਰ ਦਾ ਸਾਰ ਇਹ ਹੈ ਕਿ (ਇਸ ਨਾਲ ਕੋਈ) ਚਰਿਤ੍ਰ ਖੇਡ ਕੇ ਨਿਕਲਿਆ ਜਾਏ।੩੩। (ਜੇ ਮੈਂ) ਭਜਦਾ ਹਾਂ ਤਾਂ ਇਸ਼ਤ ਜਾਂਦੀ ਹੈ। (ਅਤੇ) ਕ੍ਰਾਮ-ਕ੍ਰੀੜਾ ਕਰਨ ਨਾਲ ਧਰਮ ਜਾਂਦਾ ਹੈ। ਦੋਵੇਂ ਗੱਲਾਂ ਕਰ ਕੇ ਕਠਿਨ ਸਥਿਤੀ ਬਣ ਗਈ ਹੈ, ਹੁਣ ਪਰਮਾਤਮਾ ਹੀ ਮੱਦਦ ਕਰੇ।੩੪। (ਰਾਜਾ ਸੋਚਣ ਲਗਾ ਕਿ) ਜੇ ਇਸ ਤੋਂ ਪੁੱਤਰ ਹੋਵੇਗਾ ਤਾਂ ਉਹ ਭੰਡ ਬਣੇਗਾ (ਅਤੇ ਜੇ) ਪੁੱਤਰੀ ਹੋਏਗੀ ਤਾਂ ਵੇਸਵਾ ਬਣੇਗੀ। ਕਾਮ-ਕ੍ਰੀੜਾ ਕਰਨ ਤੇ ਧਰਮ ਜਾਂਦਾ ਹੈ ਅਤੇ ਦੋੜਨ ਨਾਲ ਉਹ ਬੰਨ੍ਹਵਾ ਦੇਵੇਗੀ।੩੫।

ਚੌਪਈ

(ਰਾਜੇ ਨੇ) ਕਿਹਾ— ਹੇ ਪ੍ਰਿਯਾ! ਮੇਰੀ ਗੱਲ ਸੁਣ। ਮੈਂ ਤਾਂ ਤੇਰੀ ਪ੍ਰੀਤ ਵੇਖ ਰਿਹਾ ਸਾਂ। (ਜੇ) ਤੇਰੇ ਵਰਗੀ ਸੁੰਦਰ ਇਸਤਰੀ ਹੱਥ ਲਗੇ, (ਤਾਂ) ਜੋ ਛਡ ਦੇਵੇ, ਉਹ ਵੱਡਾ ਮੂਰਖ ਹੈ।੩੬।

ਦੋਹਰਾ

ਤੇਰੇ ਵਰਗੀ ਰੂਪਵਾਨ ਇਸਤਰੀ ਜੇ ਹੱਥ ਵਿਚ ਆ ਜਾਏ, ਉਸ ਨੂੰ ਤਿਆਗਣ ਦਾ (ਜੋ) ਮਨ ਵਿਚ (ਵਿਚਾਰ ਕਰੇ), ਤਾਂ ਉਸ ਦਾ ਜਨਮ ਲੈਣਾ ਹੀ ਲੱਜਾ ਦੀ ਗੱਲ ਹੈ।੩੭। (ਤੂੰ) ਬਹੁਤ ਸਾਰੀ ਪੋਸਤ, ਭੰਗ, ਅਫ਼ੀਮ ਤੁਰਤ ਮੰਗਵਾ ਲੈ। ਹਿਰਦੇ ਵਿਚ ਪ੍ਰਸੰਨ ਹੋ ਕੇ ਮੈਨੂੰ ਆਪਣੇ ਹੱਥ ਨਾਲ (ਭੰਗ ਆਦਿ) ਪਿਲਾ ਦੇ।੩੮। ਤੂੰ ਬਹੁਤ ਅਧਿਕ ਸ਼ਰਾਬ ਪੀ ਅਤੇ ਮੈਨੂੰ ਭੰਗ ਪਿਵਾ। (ਤਾਂ ਜੋ ਮੈਂ) ਤੇਰੇ ਨਾਲ ਚਾਰ ਪਹਿਰ ਤਕ ਕਾਮ-ਕ੍ਰੀੜਾ ਕਰ ਸਕਾਂ।੩੯।

ਚੌਪਈ

(ਉਹ) ਅਨਜਾਣ (ਇਸਤਰੀ) ਇਹ ਗੱਲ ਸੁਣ ਕੇ ਫੁਲ ਗਈ। (ਉਸ ਨੇ) ਭੇਦ ਅਤੇ ਅਭੇਦ ਦੀ ਗੱਲ ਨ ਸਮਝੀ। ਉਸ ਨੇ ਮਨ ਵਿਚ ਅਧਿਕ ਪ੍ਰਸੰਨ ਹੋ ਕੇ ਉਹ ਨਸ਼ੇ (ਜੋ ਰਾਜੇ ਨੇ) ਕਹੇ ਸਨ, ਤੁਰਤ ਮੰਗਵਾ ਲਏ।੪੦।

ਦੋਹਰਾ

ਪੋਸਤ, ਭੰਗ, ਅਫ਼ੀਮ ਅਤੇ ਬਹੁਤ ਸੰਘਣੀ ਭੰਗ ਘੁਟਵਾ ਕੇ ਅਤੇ ਸੱਤ ਵਾਰ ਕੱਢੀ ਹੋਈ ਸ਼ਰਾਬ ਤੁਰਤ (ਉਸ) ਇਸਤਰੀ ਨੇ ਲਿਆ ਦਿੱਤੀ।੪੧।

ਅੰਤਲ

ਰਾਜੇ ਨੇ ਤਦ ਚਿਤ ਵਿਚ ਵਿਚਾਰ ਕੀਤਾ। ਇਸ ਨਾਲ ਅਜ ਕਾਮ-ਕ੍ਰੀੜਾ ਨਹੀਂ ਕਰਾਂਗਾ, ਇਹੀ ਮੰਤ੍ਰ ਦਾ ਸਾਰ ਹੈ। ਇਸ ਨੂੰ ਬਹੁਤ ਅਧਿਕ ਮਸਤ ਕਰ ਕੇ ਅਤੇ ਮੰਜੀ ਉਤੇ ਪਾ ਕੇ (ਆਪਣਾ) ਧਰਮ ਸੰਭਾਲ ਕੇ ਭਜਾਂਗਾ ਅਤੇ ਇਸ ਨੂੰ ਸੱਠ ਮੋਹਰਾਂ (ਦੇ ਜਾਵਾਂਗਾ)।੪੨।

ਦੋਹਰਾ

(ਇਹ) ਪ੍ਰੇਮ ਦੀ ਰੀਤ ਨੂੰ ਨਹੀਂ ਸਮਝਦੀ, (ਇਸ ਨੂੰ) ਪੈਸਿਆਂ ਵਿਚ ਹੀ ਵਿਸ਼ਵਾਸ ਹੈ। ਬਿਛੂ, ਸੱਪ ਅਤੇ ਵੇਸਵਾ ਦਸੇ, ਭਲਾ ਕਿਸ ਦੇ ਮਿਤਰ ਹਨ।੪੩।

ਤਾ ਕੇ ਮਦ ਪ੍ਰਯਾਯੋ ਘਨੋ ਅਤਿ ਚਿਤ ਮੇਦ ਬਢਾਇ।
ਮਤ ਸਵਾਈ ਖਾਟ ਪਰ ਆਪਿ ਭਜਨ ਕੇ ਭਾਇ। ੪੪।
ਮਦਰਾ ਪ੍ਰਯਾਯੋ ਤਰੁਨਿ ਕੋ ਨਿਜੁ ਕਰ ਪ੍ਰਯਾਲੇ ਡਾਰਿ।
ਇਹ ਛਲ ਸੋ ਤਿਹ ਮਤ ਕਰਿ ਰਾਖੀ ਖਾਟ ਸੁਵਾਰਿ। ੪੫।

ਅਤਿਲ

ਭਰਿ ਭਰਿ ਨਿਜੁ ਕਰ ਪ੍ਰਯਾਲੇ ਮਦ ਤਿਹ ਪ੍ਰਯਾਇਯੋ।
ਰਾਮਜਨੀ ਸੋ ਅਧਿਕ ਸੁ ਨੇਹ ਜਤਾਇਯੋ।
ਮਤ ਹੋਇ ਸ੍ਰੈ ਗਈ ਰਾਇ ਤਬ ਯੋ ਕਿਯੋ।
ਹੋ ਸਾਨਿ ਮੁਹਰ ਦੇ ਤਾਹਿ ਭਜਨ ਕੇ ਮਗੁ ਲਿਯੋ। ੪੬।
ਜੋ ਤੁਮ ਸੋ ਹਿਤ ਕਰੇ ਨ ਤੁਮ ਤਿਹ ਸੋ ਕਰੋ।
ਜੋ ਤੁਮਰੇ ਰਸ ਢਰੇ ਨ ਤਿਹ ਰਸ ਤੁਮ ਢਰੋ।
ਜਾ ਕੇ ਚਿਤ ਕੀ ਬਾਤ ਆਪੁ ਨਹਿ ਪਾਇਯੋ।
ਹੋ ਤਾ ਕਹ ਚਿਤ ਕੋ ਭੇਦ ਨ ਕਬਹੂੰ ਜਤਾਇਯੋ। ੪੭।

ਦੋਹਰਾ

ਰਾਇ ਭਜ੍ਯੋ ਤ੍ਰਿਯ ਮਤ ਕਰਿ ਸਾਨਿ ਮੁਹਰ ਦੇ ਤਾਹਿ।
ਆਨਿ ਬਿਰਾਜ੍ਯੋ ਧਾਮ ਮੈ ਕਿਨਹੂੰ ਨ ਹੋਰਿਯੋ ਵਾਹਿ। ੪੮।

ਅਤਿਲ

ਤਬੈ ਰਾਇ ਗ੍ਰਿਹ ਆਇ ਸੁ ਪ੍ਰਣ ਐਸੇ ਕਿਯੋ।
ਭਲੇ ਜਤਨ ਸੋ ਰਾਖਿ ਧਰਮ ਅਬ ਮੈ ਲਿਯੋ।
ਦੇਸ ਦੇਸ ਨਿਜੁ ਪ੍ਰਭ ਕੀ ਪ੍ਰਭਾ ਬਿਖੇਰਿਯੋ।
ਹੋ ਆਨ ਤ੍ਰਿਯਾ ਕਹ ਬਹੁਰਿ ਨ ਕਬਹੂੰ ਹੋਰਿਯੋ। ੪੯।

ਦੋਹਰਾ

ਵਹੈ ਪ੍ਰਤ੍ਯਾ ਤਦਿਨ ਤੇ ਬ੍ਰਯਾਪਤ ਮੋ ਹਿਯ ਮਾਹਿ।
ਤਾ ਦਿਨ ਤੇ ਪਰ ਨਾਰਿ ਕੋ ਹੋਰਤ ਕਬਹੂੰ ਨਾਹਿ। ੫੦।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਖੇਤਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬। ੩੧੫। ਅਫਸ੍ਰੀ।

ਅਤਿਲ

ਬੇਦਿਸਾਲ ਨ੍ਰਿਪ ਸੁਤ ਕੋ ਦਿਯੋ ਪਠਾਇ ਕੈ।
ਭੋਰ ਹੋਤ ਪੁਨ ਲਿਯੋ ਸੁ ਨਿਕਟਿ ਬੁਲਾਇ ਕੈ।
ਮੰਤ੍ਰੀ ਤਬ ਹੀ ਕਥਾ ਉਚਾਰੀ ਆਨਿ ਕੈ।
ਹੋ ਬਢ੍ਯੋ ਭੂਪ ਕੇ ਭਰਮ ਅਧਿਕ ਜਿਯ ਜਾਨਿ ਕੈ। ੧।

(ਰਾਜੇ ਨੇ) ਬਹੁਤ ਆਨੰਦ ਵਧਾ ਕੇ ਉਸ ਨੂੰ ਬਹੁਤ ਸ਼ਰਾਬ ਪਿਲਾ ਦਿੱਤੀ ਅਤੇ ਆਪ ਭਜਣ ਲਈ ਉਸ ਨੂੰ ਮਦ-ਮਸਤ ਕਰ ਕੇ ਮੰਜੇ ਉਤੇ ਸੁਆ ਦਿੱਤਾ। ੪੪। (ਰਾਜੇ ਨੇ) ਆਪਣੇ ਹੱਥ ਨਾਲ ਪਿਆਲੇ ਵਿਚ ਪਾ ਕੇ ਸ਼ਰਾਬ ਪਿਲਾਈ ਅਤੇ ਇਸ ਛਲ ਨਾਲ ਉਸ ਨੂੰ ਮਸਤ ਕਰ ਕੇ ਮੰਜੇ ਉਤੇ ਸੁਆ ਦਿੱਤਾ। ੪੫।

ਅੰਤਲ

ਉਸ ਨੂੰ (ਰਾਜੇ ਨੇ) ਆਪਣੇ ਹੱਥ ਨਾਲ ਭਰ ਭਰ ਕੇ ਪਿਆਲੇ ਪਿਲਾਏ। (ਉਸ) ਵੇਸਵਾ ਨਾਲ ਬਹੁਤ ਪ੍ਰੇਮ ਜਤਾਇਆ। (ਜਦੋਂ ਉਹ) ਮਸਤ ਹੋ ਕੇ ਸੌਂ ਗਈ, ਤਦ (ਰਾਜੇ ਨੇ) ਇੰਜ ਕੀਤਾ ਕਿ ਉਸ ਨੂੰ ਸਠ ਮੋਹਰਾਂ ਦੇ ਕੇ ਆਪ ਭਜਣ ਦਾ ਰਸਤਾ ਪਕੜਿਆ। ੪੬।

ਜੇ ਕੋਈ (ਇਸਤਰੀ) ਤੁਹਾਡੇ ਨਾਲ ਹਿਤ ਕਰੇ, (ਤਾਂ) ਤੁਸੀਂ ਉਸ ਨਾਲ ਨ ਕਰੋ। ਜੇ (ਉਹ) ਤੁਹਾਡੇ ਰਸ ਵਿਚ ਮਗਨ ਹੋ ਜਾਏ (ਤਾਂ) ਤੁਸੀਂ ਉਸ ਦੇ ਰਸ ਵਿਚ ਗਰਕ ਨ ਹੋਵੋ। ਜਿਸ (ਇਸਤਰੀ) ਦੇ ਚਿਤ ਦੀ ਗੱਲ ਤੁਸੀਂ ਨਹੀਂ ਸਮਝ ਸਕਦੇ, (ਤਾਂ) ਉਸ ਨੂੰ ਆਪਣੇ ਚਿਤ ਦਾ ਭੇਦ ਬਿਲਕੁਲ ਨ ਦਸੋ। ੪੭।

ਦੋਹਰਾ

ਉਸ ਇਸਤਰੀ ਨੂੰ ਬੇਹੋਸ਼ ਕਰ ਕੇ ਅਤੇ ਸੱਠ ਮੋਹਰਾਂ ਦੇ ਕੇ ਰਾਜਾ ਭਜ ਗਿਆ ਅਤੇ ਆਪਣੇ ਘਰ ਵਿਚ ਆ ਗਿਆ, ਉਸ ਨੂੰ ਕਿਸੇ ਨੇ ਵੀ ਨ ਵੇਖਿਆ। ੪੮।

ਅੰਤਲ

ਤਦ ਰਾਜੇ ਨੇ ਘਰ ਪਹੁੰਚ ਕੇ ਇਸ ਤਰ੍ਹਾਂ ਪ੍ਰਣ ਕੀਤਾ ਕਿ ਮੈਂ ਹੁਣ ਚੰਗੇ ਯਤਨ ਨਾਲ ਆਪਣਾ ਧਰਮ ਬਚਾ ਲਿਆ ਹੈ। (ਹੁਣ ਮੈਂ) ਦੇਸ ਦੇਸਾਂਤਰਾਂ ਵਿਚ ਆਪਣੇ ਪ੍ਰਭੂ ਦੀ ਪ੍ਰਭੂਤਾ ਨੂੰ ਪ੍ਰਸਾਰਾਂਗਾ ਅਤੇ ਪਰਾਈ ਇਸਤਰੀ ਨੂੰ ਫਿਰ ਕਦੇ ਵੀ ਨਹੀਂ ਵੇਖਾਂਗਾ। ੪੯।

ਦੋਹਰਾ

ਉਸ ਦਿਨ ਦੀ ਉਹ ਪ੍ਰਤਿਗਿਆ ਮੇਰੇ ਮਨ ਵਿਚ ਵਿਆਪਤ ਹੈ। ਉਸ ਦਿਨ ਤੋਂ (ਮੈਂ ਕਿਸੇ) ਪਰਾਈ ਇਸਤਰੀ ਨੂੰ ਨਹੀਂ ਵੇਖਦਾ। ੫੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਸੋਲ੍ਹਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੧੬। ੩੧੫। ਚਲਦਾ।

ਅੰਤਲ

ਰਾਜੇ ਨੇ ਆਪਣੇ ਪੁੱਤਰ ਨੂੰ ਬੰਦੀਖਾਨੇ ਵਿਚ ਭੇਜ ਦਿੱਤਾ। ਸਵੇਰ ਹੋਣ ਤੇ ਉਸ ਨੂੰ ਫਿਰ ਆਪਣੇ ਕੋਲ ਬੁਲਾ ਲਿਆ। ਮੰਤ੍ਰੀ ਨੇ ਤਦ ਹੀ ਆ ਕੇ ਕਥਾ ਉਚਾਰੀ। (ਉਸ ਨੂੰ) ਚਿਤ ਵਿਚ ਚੰਗੀ ਤਰ੍ਹਾਂ ਜਾਣਨ ਤੇ ਰਾਜੇ ਦਾ ਭਰਮ ਵੱਧ ਗਿਆ (ਅਰਥਾਤ ਇਸਤਰੀ ਦੇ ਚਰਿਤ੍ਰ ਬਾਰੇ ਸ਼ੰਕਾ ਦ੍ਰਿੜ੍ਹ ਹੋ ਗਈ)। ੧।

ਦੋਹਰਾ

ਸਹਰ ਬਦਖਸਾ ਮੈ ਹੁਤੀ ਏਕ ਮੁਗਲ ਕੀ ਬਾਲ।
ਤਾ ਸੋ ਕਿਆ ਚਰਿਤ੍ਰ ਤਿਨ ਸੋ ਤੁਮ ਸੁਨਹੁ ਨ੍ਰਿਪਾਲ। ੨।
ਬਿਤਨ ਮਤੀ ਇਕ ਚੰਚਲਾ ਹਿਤੂ ਮੁਗਲ ਕੀ ਏਕ।
ਜੰਤੂ ਮੰਤ੍ਰੁ ਅਰੁ ਬਸੀਕਰ ਜਾਨਤ ਹੁਤੀ ਅਨੇਕ। ੩।

ਅਤਿਲ

ਏਕ ਦਿਵਸ ਤਿਨ ਲੀਨੀ ਸਖੀ ਬੁਲਾਇ ਕੈ।
ਪਰਿ ਗਈ ਤਿਨ ਮੈ ਹੋਡ ਸੁ ਐਸੇ ਆਇ ਕੈ।
ਕਾਲਿ ਸਜਨ ਕੇ ਬਾਗ ਕਹਿਯੋ ਚਲਿ ਜਾਇ ਹੋ।
ਹੋ ਇਹ ਮੂਰਖ ਕੇ ਦੇਖਤ ਭੋਗ ਕਮਾਇ ਹੋ। ੪।

ਦੋਹਰਾ

ਦੁਤੀਯ ਸਖੀ ਐਸੇ ਕਹਿਯੋ ਸੁਨੁ ਸਖੀ ਬਚਨ ਹਮਾਰ।
ਭੋਗ ਕਮੈਹੋ ਯਾਰ ਸੋ ਨਾਰ ਬਧੈਹੋ ਜਾਰ। ੫।

ਚੌਪਈ

ਅਸਤਾਚਲ ਸੂਰਜ ਜਬ ਗਯੋ। ਪ੍ਰਾਚੀ ਦਿਸ ਤੇ ਸਸਿ ਪ੍ਰਗਟਯੋ।
ਭਾਗਵਤਿਨ ਉਪਜਯੋ ਸੁਖ ਭਾਰੋ। ਬਿਰਹਿਣਿ ਕੋ ਸਾਇਕ ਸਸਿ ਮਾਰੋ। ੬।

ਦੋਹਰਾ

ਅਸਤਾਚਲ ਸੂਰਜ ਗਯੋ ਰਹਿਯੋ ਚੰਦ੍ਰ ਮੰਡਰਾਇ।
ਲਪਟਿ ਰਹਿਯੋ ਪਿਯ ਤ੍ਰਿਯਨ ਸੋ ਤ੍ਰਿਯਾ ਪਿਯਨ ਲਪਟਾਇ। ੭।
ਉਡਗ ਤਗੀਰੀ ਰਵਿ ਅਥਨ ਪ੍ਰਭਾ ਪ੍ਰਵਾਨਾ ਪਾਇ।
ਜਾਨੁਕ ਚੰਦ੍ਰ ਅਮੀਨ ਕੇ ਫਿਰੇ ਬਿਤਾਲੀ ਆਇ। ੮।

ਚੌਪਈ

ਅਸਤਾ ਸੋ ਭੋਗਨ ਤਿਨ ਮਾਨੇ। ਚਾਰਿ ਜਾਮ ਘਟਿਕਾ ਇਕ ਜਾਨੇ।
ਚੋਥੇ ਜਾਮ ਸੋਇ ਕਰ ਰਹੇ। ਚਤੁਰਨ ਕੇ ਗ੍ਰੀਵਾ ਕੁਚ ਗਹੇ। ੯।

ਦੋਹਰਾ

ਨਾਨ ਖਾਨ ਅਰੁ ਦਾਨ ਹਿਤ ਦਿਨਿ ਦਿਖਿ ਜਗਿ ਹੈ ਰਾਜ।
ਦੁਜਨ ਦਲਨ ਦੀਨੋਧਰਨ ਦੁਸਟਨ ਦਾਹਿਬੇ ਕਾਜ। ੧੦।

ਦੋਹਰਾ

ਬਦਖਸ਼ਾਂ (ਨਾਂ ਦੇ) ਸ਼ਹਿਰ ਵਿਚ ਇਕ ਮੁਗਲ ਇਸਤਰੀ ਰਹਿੰਦੀ ਸੀ। ਉਸ ਨੇ ਜੋ ਚਰਿਤ੍ਰ ਕੀਤਾ, ਉਸ ਨੂੰ ਹੋ ਰਾਜਨ! ਸੁਣੋ।੨। ਮੁਗਲ ਨਾਲ ਹਿਤ ਕਰਨ ਵਾਲੀ ਬਿਤਨ ਮਤੀ (ਨਾਂ ਦੀ) ਇਕ ਇਸਤਰੀ ਸੀ। (ਉਹ) ਜੰਤ੍ਰ, ਮੰਤ੍ਰ ਅਤੇ ਵਸ ਕਰਨ ਵਾਲੇ ਅਨੇਕ ਢੰਗ ਜਾਣਦੀ ਹੁੰਦੀ ਸੀ।੩।

ਅੰਤਲ

ਇਕ ਦਿਨ ਉਸ ਨੇ ਸਖੀ ਨੂੰ ਬਲਾਇਆ। ਉਨ੍ਹਾਂ ਵਿਚ ਇਸ ਤਰ੍ਹਾਂ ਦੀ ਇਕ ਸ਼ਰਤ ਆ ਲਗੀ। (ਪਹਿਲੀ) ਕਹਿਣ ਲਗੀ ਕਿ ਕਲ ਇਸ ਸਜਨ (ਪ੍ਰੀਤਮ) ਦੇ ਬਾਗ ਵਿਚ ਜਾਵਾਂਗੀ ਅਤੇ ਇਸ ਮੂਰਖ ਦੇ ਵੇਖਦਿਆਂ (ਹੋਰ ਨਾਲ) ਕਾਮ-ਕ੍ਰੀੜਾ ਕਰਾਂਗੀ।੪।

ਦੋਹਰਾ

ਦੂਜੀ ਸਖੀ ਨੇ ਇੰਜ ਕਿਹਾ[] ਹੋ ਸਖੀ! ਮੇਰਾ ਬਚਨ ਸੁਣ। (ਮੈਂ ਇਕ) ਯਾਰ ਨਾਲ ਕਾਮ-ਕ੍ਰੀੜਾ ਕਰਾਂਗੀ ਅਤੇ ਦੂਜੇ ਤੋਂ ਨਾੜਾ ਬੰਨ੍ਹਾਵਾਂਗੀ। ੫।

ਚੌਪਈ

ਸ਼ਾਮ ਨੂੰ ਜਦ ਸੂਰਜ ਡੁਬ ਗਿਆ ਅਤੇ ਪੂਰਬ ਵਲੋਂ ਚੰਦ੍ਰਮਾ ਨਿਕਲ ਆਇਆ। ਭਾਗਾਂ ਭਰੀਆਂ (ਦੇ ਮਨ ਵਿਚ) ਬਹੁਤ ਸੁਖ ਪੈਦਾ ਹੋਇਆ। ਵਿਯੋਗਣਾਂ ਨੂੰ ਚੰਦ੍ਰਮਾ ਨੇ ਤੀਰਾਂ ਨਾਲ ਵਿੰਨ੍ਹ ਸੁਟਿਆ।੬।

ਦੋਹਰਾ

ਸੂਰਜ ਡੁਬ ਗਿਆ ਅਤੇ ਚੰਦ੍ਰਮਾ ਘੁੰਮਣ ਲਗ ਗਿਆ। ਮਰਦ ਔਰਤਾਂ ਨਾਲ ਅਤੇ ਔਰਤਾਂ ਮਰਦਾਂ ਨਾਲ ਲਿਪਟਣ ਲਗ ਗਈਆਂ।੭। ਸੂਰਜ ਦੇ ਛਿਪਣ ਨਾਲ ਚਾਂਦਨੀ ('ਪ੍ਰਭਾ') ਰੂਪੀ ਪ੍ਰਵਾਨਾ ਪ੍ਰਾਪਤ ਕਰ ਕੇ (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਚੰਦ੍ਰਮਾ ਰੂਪੀ ਬਾਣੇਦਾਰ ਦੇ ਤਾਰੇ ਰੂਪੀ ਚੋਬਦਾਰ ('ਬਿਤਾਲੀ') ਪਹਿਰਾ ਬਦਲਣ ਲਈ ਆ ਗਏ ਹੋਣ।੮।

ਚੌਪਈ

(ਇਸ ਤਰ੍ਹਾਂ) ਸੂਰਜ ਦੇ ਡੁਬਦਿਆਂ ਹੀ ਉਨ੍ਹਾਂ ਨੇ ਕਾਮ-ਕ੍ਰੀੜਾ ਸ਼ੁਰੂ ਕਰ ਦਿੱਤੀ। ਅਤੇ ਚਾਰ ਪਹਿਰਾਂ ਨੂੰ ਇਕ ਘੜੀ ਜਿੰਨਾ ਸਮਝਿਆ। ਚਾਰ ਪਹਿਰ ਤਕ ਸੁਤੇ ਰਹੇ ਅਤੇ ਚੌਹਾਂ ਨੇ ਗਰਦਨਾਂ ਅਤੇ ਕੁਚ ਪਕੜੀ ਰਖੇ।੯।

ਦੋਹਰਾ

ਦਿਨ ਦੇ ਦਿਖਣ ਨਾਲ ਰਾਜੇ ਇਸ਼ਨਾਨ ਕਰਨ, ਖਾਣ ਪੀਣ ਅਤੇ ਦਾਨ ਕਰਨ ਲਈ ਜਾਗ ਪੈਂਦੇ ਹਨ ਅਤੇ ਦੁਸ਼ਟਾਂ ਨੂੰ ਦਲਣ ਲਈ, ਦੀਨਾਂ (ਗਰੀਬਾਂ) ਦਾ ਉੱਧਾਰ ਕਰਨ ਲਈ ਅਤੇ ਪਾਪੀਆਂ ਨੂੰ ਸਾੜਨ ਲਈ (ਤਤਪਰ ਹੋ ਜਾਂਦੇ ਹਨ)।੧੦।

ਸਵੈਯਾ

ਜਾਨਿ ਪਯਾਨ ਬਿਛੋਹ ਤ੍ਰਿਯਾਨ ਕੇ ਛੋਭ ਬਝਯੋ ਉਰ ਭੀਤਰ ਭਾਰੀ।
 ਅੰਚਰ ਡਾਰਿ ਕੈ ਮੋਤਿਨ ਹਾਰ ਦੁਰਾਵਤ ਜਾਨਿ ਭਯੋ ਉਜਯਾਰੀ।
 ਪਾਨਹੂੰ ਪੋਛਤ ਪ੍ਰੀਤਮ ਕੇ ਤਨ ਕੈਸੇ ਰਹੈ ਇਹ ਚਾਹਤ ਪ੍ਰਯਾਰੀ।
 ਚੰਦ ਚੜ੍ਹਯੋ ਸੁ ਚਹੈ ਚਿਰ ਲੋ ਚਿਤ ਦੇਤ ਦਿਵਾਕਰ ਕੀ ਦਿਸਿ ਗਾਰੀ। ੧੧।

ਭੁਜੰਗ ਛੰਦ

ਚਲੋ ਪ੍ਰਾਨ ਪ੍ਰਯਾਰੇ ਫੁਲੇ ਫੂਲ ਆਛੇ। ਦਿਪੈ ਚਾਰੁ ਮਾਨੋ ਢਰੇ ਸੈਨ ਸਾਛੇ।
 ਕਿਧੋ ਗੀਰਬਾਣੇਸਹੂੰ ਕੇ ਸੁਧਾਰੇ। ਸੁਨੇ ਕਾਨ ਐਸੇ ਨ ਵੈਸੇ ਨਿਹਾਰੇ। ੧੨।

ਤਿਹੀ ਬਾਗ ਹੂੰ ਮੈ ਤਰੋਰੁਹ ਚਬੈਯੈ। ਰਿਝੈਯੈ ਤੁਮੈ ਭੋਗ ਭਾਵਤ ਕਮੈਯੈ।
 ਬਿਲੰਬ ਨ ਕਰੋ ਪ੍ਰਾਤ ਹੋਤੋ ਪਧਾਰੇ। ਸਭੈ ਚਿਤ ਕੇ ਦੂਰਿ ਕੈ ਸੋਕ ਡਾਰੈ। ੧੩।

ਅਤਿਲ

ਲਈ ਸਹਚਰੀ ਚਤੁਰਿ ਸੋ ਏਕ ਬੁਲਾਇ ਕੈ।
 ਕਹੋ ਪਿਅਰਵਾ ਸਾਥ ਭੇਦ ਸਮਝਾਇ ਕੈ।
 ਲਿਖਿ ਪਤਿਯਾ ਕਰ ਦਈ ਕਹਿਯੋ ਤਿਹ ਦੀਜੀਯੋ।
 ਹੋ ਕਾਲਿ ਹਮਾਰੇ ਬਾਗ ਕ੍ਰਿਪਾ ਚਲਿ ਕੀਜੀਯੋ। ੧੪।
 ਕਹਿਯੋ ਪਿਅਰਵਹਿ ਐਸ ਭੇਦ ਸਮਝਾਇਯੋ।
 ਕਾਲਿ ਹਮਾਰੇ ਬਾਗ ਕ੍ਰਿਪਾ ਕਰਿ ਆਇਯੋ।
 ਜਬੈ ਮੁਗਲ ਛਲਿ ਦੈਹੋ ਰੂਖ ਚੜਾਇ ਕੈ।
 ਹੋ ਤਬੈ ਸਜਨਵਾ ਮਿਲਿਯਹੁ ਹਮ ਕੋ ਆਇ ਕੈ। ੧੫।

ਦੋਹਰਾ

ਪ੍ਰਾਤ ਮੁਗਲ ਕੋ ਲੈ ਚਲੀ ਅਪਨੇ ਬਾਗ ਲਿਵਾਇ।
 ਰਸ ਕਸ ਲੈ ਮਦਰਾ ਚਲੀ ਹ੍ਰਿਦੈ ਹਰਖ ਉਪਜਾਇ। ੧੬।
 ਬਾਗ ਮੁਗਲ ਕੋ ਲੈ ਚਲੀ ਉਤ ਨ੍ਰਿਪ ਸੁਤਹਿ ਬੁਲਾਇ।
 ਫਲਨ ਚਬਾਵਨ ਕੇ ਨਮਿਤ ਚੜੀ ਬਿਰਛ ਪਰ ਜਾਇ। ੧੭।
 ਚੜਤ ਰੂਖ ਐਸੇ ਕਹਿਯੋ ਕਹਾ ਕਰਤ ਤੈ ਕਾਜ।
 ਮੁਹਿ ਦੇਖਤ ਤ੍ਰਿਯ ਅਨਤ ਸੋ ਰਮਤ ਨ ਆਵਤ ਲਾਜ। ੧੮।
 ਉਤਰਿ ਰੂਖ ਤੇ ਯੋ ਕਹੀ ਕਹਾ ਗਈ ਵਹ ਤ੍ਰੀਯ।
 ਤੋ ਜਿਹ ਅਬ ਭੋਗਤ ਹੁਤੋ ਅਧਿਕ ਮਾਨਿ ਸੁਖ ਜੀਯ। ੧੯।

ਸਵੈਯਾ

(ਰਾਤ ਦੇ) ਖਤਮ ਹੋਣ ਦੀ ਗੱਲ ਜਾਣ ਕੇ ਇਸਤਰੀਆਂ ਦੇ ਹਿਰਦੇ ਵਿਚ ਵਿਛੋੜੇ ਦਾ ਸਲ੍ਹ ਵਧ ਗਿਆ। (ਇੰਜ ਪ੍ਰਤੀਤ ਹੁੰਦਾ ਸੀ ਮਾਨੋ) ਸਵੇਰਾ ਆਪਣਾ ਅੰਚਲ ਪਸਾਰ ਕੇ ਤਾਰਿਆਂ ਰੂਪ ਮੋਤੀਆਂ ਦੇ ਹਾਰ ਨੂੰ ਲੁਕਾ ਰਿਹਾ ਹੋਵੇ। ਇਸਤਰੀ ਇਹ ਚਾਹੁੰਦੀ ਹੈ ਕਿ ਚੰਦਮਾ ਚਿਰ ਤਕ ਚੜ੍ਹਿਆ ਰਹੇ। ਉਹ ਆਪਣੇ ਪ੍ਰੀਤਮ ਦੇ ਸ਼ਰੀਰ ਉਪਰੋਂ (ਆਪਣੇ) ਹੱਥ ਨਾਲ (ਤਾਰਿਆਂ ਰੂਪੀ ਮੁੜਕੇ ਦੀਆਂ ਬੂੰਦਾਂ) ਪੁੰਝਦੀ ਹੈ ਅਤੇ ਸੂਰਜ ਵਲ (ਮੂੰਹ ਕਰ ਕੇ) ਗਾਲ੍ਹਾਂ ਦਿੰਦੀ ਹੈ। ੧੧।

ਭੁਜੰਗ ਛੰਦ

(ਇਸਤਰੀ ਸਵੇਰੇ ਉਠ ਕੇ ਕਹਿੰਦੀ ਹੈ) ਹੇ ਪ੍ਰਾਨ ਪਿਆਰੇ! ਚਲੋ, ਬਹੁਤ ਸੁੰਦਰ ਫੁਲ ਖਿੜੇ ਹੋਏ ਹਨ। ਇਸ ਤਰ੍ਹਾਂ ਸੁੰਦਰ ਚਮਕ ਰਹੇ ਹਨ ਮਾਨੋ ਕਾਮ ਦੇਵ ਹੀ ਢਲਿਆ ਹੋਇਆ ਹੋਵੇ। ਜਾਂ ਇੰਦਰ ('ਗੀਰਬਾਣੇਸ') ਦੇ ਬਣਾਏ ਹੋਏ ਹਨ। ਨ ਇਹੋ ਜਿਹੇ ਕੰਨਾਂ ਨਾਲ ਸੁਣੇ ਹਨ ਅਤੇ ਨ ਅਜਿਹੇ ਵੇਖੇ ਹਨ। ੧੨।

ਉਸ ਬਾਗ ਵਿਚ ਫਲ ('ਤਰੋਰੁਹ') ਖਾਵਾਂਗੇ ਅਤੇ ਮਨ ਭਾਉਂਦੀ ਕ੍ਰੀੜਾ ਕਰ ਕੇ ਤੁਹਾਨੂੰ ਰਿਝਾਵਾਂਗੀ। ਦੇਰੀ ਨ ਕਰੋ, ਸਵੇਰ ਹੁੰਦਿਆਂ ਹੀ ਉਥੇ ਪਹੁੰਚ ਜਾਈਏ ਅਤੇ ਮਨ ਦੇ ਸਾਰੇ ਦੁਖਾਂ ਨੂੰ ਦੂਰ ਕਰ ਦੇਈਏ। ੧੩।

ਅਤਿਲ

(ਉਸ ਨੇ ਆਪਣੀ) ਇਕ ਚਾਲਾਕ ਸਹੇਲੀ ਨੂੰ ਬੁਲਾਇਆ ਅਤੇ (ਦੂਜੇ) ਪਿਆਰੇ ਪ੍ਰੀਤਮ ਨੂੰ (ਸੰਦੇਸ਼) ਦੇਣ ਦਾ ਭੇਦ ਸਮਝਾ ਦਿੱਤਾ। (ਉਸ ਦੇ) ਹੱਥ ਵਿਚ ਚਿੱਠੀ ਲਿਖ ਕੇ ਦਿੱਤੀ ਅਤੇ ਕਿਹਾ ਉਸ ਨੂੰ ਦੇ ਦੇਣਾ ਕਿ (ਉਹ) ਕਲ ਸਾਡੇ ਬਾਗ ਵਿਚ ਮਿਹਰਬਾਨੀ ਕਰ ਕੇ ਆਵੇ। ੧੪।

ਪਿਆਰੇ ਨੂੰ ਇਸ ਤਰ੍ਹਾਂ ਭੇਦ ਸਮਝਾ ਕੇ ਕਹਿਣਾ ਕਿ ਕਲ ਸਾਡੇ ਬਾਗ ਵਿਚ ਕ੍ਰਿਪਾ ਪੂਰਵਕ ਆਏ। ਜਦੋਂ (ਮੈਂ) ਮੁਗਲ ਨੂੰ ਛਲ ਨਾਲ ਬ੍ਰਿਛ ਉਤੇ ਚੜ੍ਹਾਵਾਂ, ਤਾਂ ਉਸੇ ਵੇਲੇ ਹੋ ਪਿਆਰੇ! ਮੈਨੂੰ ਆ ਕੇ ਮਿਲਣਾ। ੧੫।

ਦੋਹਰਾ

(ਦੂਜੇ ਦਿਨ) ਸਵੇਰੇ ਮੁਗਲ ਨੂੰ ਆਪਣੇ ਬਾਗ ਵਿਚ ਲੈ ਕੇ ਚਲ ਪਈ। ਹਿਰਦੇ ਵਿਚ ਪ੍ਰਸੰਨ ਹੋ ਕੇ ਰਸ ਕਸ ਅਤੇ ਸ਼ਰਾਬ ਲੈ ਕੇ ਗਈ। ੧੬। (ਇਧਰ) ਉਹ ਮੁਗਲ ਨੂੰ ਬਾਗ ਵਿਚ ਲੈ ਕੇ ਗਈ ਅਤੇ ਉਧਰ ਰਾਜੇ ਦੇ ਪੁੱਤਰ (ਆਪਣੇ ਦੂਜੇ ਯਾਰ) ਨੂੰ ਬੁਲਾ ਲਿਆ। ਫਲ ਖਾਣ ਲਈ ਬ੍ਰਿਛ ਉਪਰ ਜਾ ਚੜ੍ਹੀ। ੧੭।

ਬ੍ਰਿਛ ਉਤੇ ਚੜ੍ਹ ਕੇ ਇਸ ਤਰ੍ਹਾਂ ਕਿਹਾ ਕਿ ਤੁਸੀਂ ਇਹ ਕੀ ਕਾਰਜ ਕਰ ਰਹੇ ਹੋ। ਮੇਰੇ ਵੇਖਦਿਆਂ (ਤੁਸੀਂ) ਹੋਰ ਇਸਤਰੀ ਨਾਲ ਰਮਣ ਕਰ ਰਹੇ ਹੋ, ਸ਼ਰਮ ਨਹੀਂ ਆਉਂਦੀ। ੧੮। ਬ੍ਰਿਛ ਤੋਂ ਉਤਰ ਕੇ ਉਸ ਨੇ ਇਸ ਤਰ੍ਹਾਂ ਕਿਹਾ ਕਿ ਉਹ ਇਸਤਰੀ ਕਿਥੇ ਗਈ ਹੈ, ਜਿਸ ਨਾਲ ਤੁਸੀਂ ਮਨ ਵਿਚ ਬਹੁਤ ਪ੍ਰਸੰਨ ਹੋ ਕੇ ਕਾਮ-ਕ੍ਰੀੜਾ ਕਰ ਰਹੇ ਸੀ। ੧੯।

ਮੈਂ ਨ ਰਮਿਯੋ ਤ੍ਰਿਯ ਅਨਤ ਸੋ ਭਯੋ ਭੇਦ ਯਹ ਕੋਨ।
 ਕਛੁ ਚਰਿਤ੍ਰ ਇਹ ਰੂਖ ਮੈ ਯੋ ਕਹਿ ਬਾਧੀ ਮੋਨ। ੨੦।
 ਯੋ ਚਿੰਤਾ ਚਿਤ ਬੀਚ ਕਰਿ ਚੜ੍ਹਿਯੋ ਬਿਰਛ ਪਰ ਧਾਇ।
 ਰਤਿ ਮਾਨੀ ਤ੍ਰਿਯ ਨ੍ਰਿਪਤਿ ਕੇ ਸੁਤ ਕੋ ਨਿਕਟ ਬੁਲਾਇ। ੨੧।
 ਅਤਿ ਪੁਕਾਰ ਕਰ ਦੁਖਤ ਤੇ ਉਤਰਿਯੋ ਨ੍ਰਿਪ ਸੁਤ ਜਾਨਿ।
 ਉਤਰਤ ਦਿਯੋ ਭਜਾਇ ਤ੍ਰਿਯ ਕਛੁ ਨ ਦੇਖੁਯੋ ਆਨਿ। ੨੨।

ਅਤਿਲ

ਚਲਿ ਕਾਜੀ ਪੈ ਗਯੋ ਤਾਹਿ ਐਸੇ ਕਹਿਯੋ।
 ਏਕ ਰੂਖ ਅਚਰਜ ਕੋ ਆਖਿਨ ਮੈ ਲਹਿਯੋ।
 ਤਾ ਕੋ ਚਲਿ ਕਾਜੀ ਜੂ ਆਪੁ ਨਿਹਾਰਿਯੈ।
 ਹੋ ਮੇਰੇ ਚਿਤ ਕੋ ਭਰਮੁ ਸੁ ਆਜੁ ਨਿਵਾਰਿਯੈ। ੨੩।

ਦੋਹਰਾ

ਸੁਨਤ ਬਚਨ ਕਾਜੀ ਉਠਿਯੋ ਸੰਗ ਲਈ ਨਿਜੁ ਨਾਰਿ।
 ਚਲਿ ਆਯੋ ਤਿਹ ਰੂਖ ਤਰ ਲੋਗ ਸੰਗ ਕੋ ਟਾਰਿ। ੨੪।

ਚੌਪਈ

ਭੇਦਿ ਨਾਰਿ ਸੋ ਸਭ ਤਿਨ ਕਹਿਯੋ। ਤਾ ਪਾਛੇ ਤਿਹ ਦੁਮ ਕੋ ਲਹਿਯੋ।
 ਤਿਨਹੂੰ ਅਪਨੇ ਮਿਤ੍ਰ ਬੁਲਾਇਯੋ। ਰੂਖ ਚਰੇ ਪਿਯ ਭੋਗ ਕਮਾਯੋ। ੨੫।

ਅਤਿਲ

ਮੋਹਿ ਮੀਰ ਜੋ ਕਹਿਯੋ ਸਤਿ ਮੋ ਜਾਨਿਯੋ।
 ਤਾ ਦਿਨ ਤੇ ਤਿਨ ਮੁਗਲ ਹਿਤੁ ਕਰ ਮਾਨਿਯੋ।
 ਤਵਨ ਦਿਵਸ ਤੇ ਕਾਜੀ ਚੇਰੇ ਹੂੰ ਰਹਿਯੋ।
 ਹੋ ਸਤਿ ਬਚਨ ਸੋਊ ਭਯੋ ਜੁ ਮੋ ਕੋ ਇਨ ਕਹਿਯੋ। ੨੬।

ਦੋਹਰਾ

ਕੋਟ ਕਸਟ ਸ੍ਯਾਨੋ ਸਹਹਿ ਕੈਸੋ ਦਰੈ ਅਨੰਗ।
 ਨੈਕ ਨੇਹ ਨਹਿ ਕੀਜਿਯੈ ਤਉ ਤਰਨਿ ਕੇ ਸੰਗ। ੨੭। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਪਤਦਸਮੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੭। ੩੪੨। ਅਫਸੂਰੀ।

(ਮੁਗਲ ਨੇ ਜਵਾਬ ਦਿੱਤਾ) ਮੈਂ ਕਿਸੇ ਹੋਰ ਇਸਤਰੀ ਨਾਲ ਰਮਣ ਨਹੀਂ ਕੀਤਾ; ਇਹ ਕੀ ਭੇਦ ਹੋਇਆ। 'ਇਸ ਬ੍ਰਿਛ ਵਿਚ ਹੀ ਕੋਈ ਕਰਮਾਤ ਹੈ'। ਇਹ ਕਹਿ ਕੇ ਉਹ ਚੁਪ ਹੋ ਗਿਆ। ੨੦। ਇਸ ਤਰ੍ਹਾਂ ਮਨ ਵਿਚ ਵਿਚਾਰ ਕਰ ਕੇ (ਮੁਗਲ) ਬ੍ਰਿਛ ਉਪਰ ਜਾ ਚੜ੍ਹਿਆ। (ਇਧਰ) ਰਾਜੇ ਦੇ ਪੁੱਤਰ ਨੂੰ ਨੇੜੇ ਬੁਲਾ ਕੇ ਇਸਤਰੀ ਨੇ ਕਾਮ-ਕ੍ਰੀੜਾ ਕੀਤੀ। ੨੧।

ਰਾਜੇ ਦੇ ਪੁੱਤਰ ਨੂੰ ਵੇਖ ਕੇ (ਮੁਗਲ) ਰੌਲਾ ਪਾਉਂਦਿਆਂ ਬ੍ਰਿਛ ਤੋਂ ਹੇਠਾਂ ਉਤਰਿਆ। (ਉਸ ਦੇ) ਉਤਰਦਿਆਂ ਹੀ ਇਸਤਰੀ ਨੇ (ਰਾਜੇ ਦੇ ਪੁੱਤਰ ਨੂੰ) ਭਜਾ ਦਿੱਤਾ (ਅਤੇ ਮੁਗਲ ਨੇ ਉਤਰ ਕੇ) ਕੁਝ ਵੀ ਨ ਵੇਖਿਆ। ੨੨।

ਅੰਤਲ

(ਉਹ ਮੁਗਲ) ਚਲ ਕੇ ਕਾਜ਼ੀ ਪਾਸ ਗਿਆ ਅਤੇ ਉਸ ਨੂੰ ਇਸ ਤਰ੍ਹਾਂ ਕਿਹਾ ਕਿ ਇਕ ਅਸਚਰਜ ਭਰਿਆ ਬ੍ਰਿਛ ਮੈਂ (ਆਪਣੀਆਂ) ਅੱਖਾਂ ਨਾਲ ਵੇਖਿਆ ਹੈ। ਹੇ ਕਾਜ਼ੀ ਜੀ! ਉਸ ਨੂੰ ਅਜ ਹੀ ਆਪ ਚਲ ਕੇ ਵੇਖੋ ਅਤੇ ਮੇਰੇ ਚਿਤ ਦਾ ਭਰਮ ਦੂਰ ਕਰ ਦਿਓ। ੨੩।

ਦੌਹਰਾ

ਇਹ ਬਚਨ ਸੁਣ ਕੇ ਕਾਜ਼ੀ ਉਠਿਆ ਅਤੇ ਆਪਣੀ ਇਸਤਰੀ ਨੂੰ ਨਾਲ ਲੈ ਲਿਆ। ਸਾਰੇ ਸੰਗ ਸਾਥ ਨੂੰ ਪਿਛੇ ਹਟਾ ਕੇ ਆਪ ਬ੍ਰਿਛ ਕੋਲ ਚਲ ਕੇ ਆਇਆ। ੨੪।

ਚੌਪਈ

(ਉਸ ਇਸਤਰੀ ਨੇ ਕਾਜ਼ੀ ਦੀ) ਇਸਤਰੀ ਨੂੰ ਸਾਰਾ ਭੇਦ ਕਹਿ ਦਿੱਤਾ। ਇਸ ਤੋਂ ਬਾਦ ਉਸ ਬ੍ਰਿਛ ਨੂੰ ਵਿਖਾਇਆ। ਉਸ (ਇਸਤਰੀ) ਨੇ ਵੀ ਆਪਣਾ ਮਿਤਰ ਬੁਲਾ ਲਿਆ ਅਤੇ ਆਪਣੇ ਪਤੀ (ਕਾਜ਼ੀ) ਦੇ ਬ੍ਰਿਛ ਉਤੇ ਚੜ੍ਹਨ ਤੇ (ਆਪਣੇ ਮਿਤਰ ਨਾਲ) ਕਾਮ-ਕ੍ਰੀੜਾ ਕੀਤੀ। ੨੫।

ਅੰਤਲ

(ਕਾਜ਼ੀ ਕਹਿਣ ਲਗਾ ਕਿ) ਮੈਨੂੰ ਮੁਗਲ ਨੇ ਜੋ ਕਹਿਆ ਹੈ ਉਸ ਨੂੰ ਸਚ ਸਮਝੋ। ਉਸ ਦਿਨ ਤੋਂ ਉਸ ਮੁਗਲ ਨੂੰ ਆਪਣਾ ਮਿਤਰ ਬਣਾ ਲਿਆ। ਉਸ ਦਿਨ ਤੋਂ ਉਹ ਕਾਜ਼ੀ ਉਸ ਦਾ ਚੇਲਾ ਬਣ ਗਿਆ ਅਤੇ (ਕਹਿਣ ਲਗਾ ਕਿ) ਉਹ ਬੋਲ ਸੱਚਾ ਸਿੱਧ ਹੋਇਆ ਜੋ ਮੈਨੂੰ ਇਸ ਨੇ ਕਿਹਾ ਸੀ। ੨੬।

ਦੌਹਰਾ

ਸਿਆਣੇ ਭਾਵੇਂ ਕਿਤਨੇ ਹੀ ਕਸ਼ਟ ਸਹਿਨ ਕਰਨ ਅਤੇ ਕਾਮ ਵੀ ਭਾਵੇਂ ਕਿਤਨਾ ਸਾੜੇ, ਪਰ ਤਾਂ ਵੀ ਇਸਤਰੀ ਨਾਲ ਬਿਲਕੁਲ ਪ੍ਰੇਮ ਨਹੀਂ ਕਰਨਾ ਚਾਹੀਦਾ। ੨੭।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਸਤਾਰ੍ਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੭। ੩੪੨। ਚਲਦਾ।

ਦੋਹਰਾ

ਕਥਾ ਸਤ੍ਰਵੀ^੧ ਰਾਮ ਕਬਿ ਉਚਰੀ ਹਿਤ ਚਿਤ ਲਾਇ।
ਬਹੁਰਿ ਕਥਾ ਬੰਧਨ ਨਿਮਿਤ ਮਨ ਮੈ ਕਹਿਯੋ ਉਪਾਇ। ੧।
ਧਾਮ ਨਿਕਟ ਤਾ ਕੇ ਹੁਤੀ ਹੋਤ ਬਦੀ ਜਿਹ ਨਾਰਿ।
ਤਿਨਹੂੰ ਕਰਿਯੋ ਚਰਿਤ੍ਰ ਇਕ ਸੇ ਤੁਮ ਸੁਨਹੁ ਸੁਧਾਰਿ। ੨।

ਚੌਪਈ

ਸ੍ਰੀ ਛਲਛਿਦ੍ਰ ਕੁਅਰਿ ਤਿਹ ਨਾਮਾ। ਦੂਜੇ ਰਹਤ ਮੁਗਲ ਕੀ ਬਾਮਾ।
ਤਿਨ ਜੁ ਕਿਯਾ ਸੁ ਚਰਿਤ੍ਰ ਸੁਨਾਉ। ਤਾ ਤੇ ਤੁਮਰੋ ਹਿੰਦੈ ਰਿਝਾਉ। ੩।

ਅਤਿਲ

ਏਕ ਦਿਵਸ ਤਿਨ ਮਿਹਦੀ ਲਈ ਮੰਗਾਇ ਕੈ।
ਲੀਪਿ ਆਪਨੇ ਹਾਥ ਪਤਿਹਿ ਦਿਖਰਾਇ ਕੈ।
ਯਾਰਿ ਦੂਸਰੇ ਸੰਗ ਯੋ ਕਹਿਯੋ ਸੁਧਾਰਿ ਕੈ।
ਹੋ ਐਹੋ ਤੁਮਰੇ ਤੀਰ ਤਿਹਾਰੇ ਪਯਾਰਿ ਕੈ। ੪।

ਚੌਪਈ

ਪਿਯ ਪ੍ਰਯਾਰੇ ਆਯੋ ਜਬ ਜਾਨ੍ਯੋ। ਯਾਰ ਦੂਸਰੇ ਸੰਗ ਬਖਾਨ੍ਯੋ।
ਮੈ ਅਬ ਹੀ ਲਘੁ ਕੇ ਹਿਤ ਜੈਹੋ। ਆਨਿ ਨਾਰ ਤਵ ਪਾਸ ਬਧੈਹੋ। ੫।

ਦੋਹਰਾ

ਨਾਰ ਖੁਲਾਯੋ ਜਾਰ ਤੇ ਗਈ ਜਾਰ ਕੇ ਪਾਸਿ।
ਜਾਇ ਨਿਪਤਿ ਕੇ ਸੰਗ ਰਮੀ ਰੰਚਕ ਕਿਯਾ ਨ ਤ੍ਰਾਸ। ੬।

ਅਤਿਲ

ਮੁਹਰ ਪਰਾਪਤਿ ਹੋਇ ਟਕਾ ਕੋ ਲੇਵਈ।
ਬਿਨੁ ਦੀਨੇ ਧਨ ਸਰੈ ਤ ਕੋ ਧਨ ਦੇਵਈ।
ਧਨੀ ਤ੍ਰਯਾਗਿ ਨਿਰਧਨ ਕੇ ਕੋ ਗ੍ਰਿਹ ਜਾਵਈ।
ਹੋ ਰਾਵ ਤ੍ਰਯਾਗਿ ਕਰਿ ਰੰਕ ਕਵਨ ਚਿਤ ਲ੍ਯਾਵਈ। ੭।

ਦੋਹਰਾ

ਨੇਹ ਠਾਨਿ ਰਤਿ ਮਾਨਿ ਕਰਿ ਰਾਜਾ ਦਿਯਾ ਉਠਾਇ।
ਲਗੀ ਮਿਹਦੀਆ ਕਰ ਰਹੀ ਨਾਰ ਬਧਾਯੋ ਆਇ। ੮।
ਬੈਨ ਸੁਨਤ ਮੂਰਖ ਉਠਿਯੋ ਭੇਦ ਨ ਸਕ੍ਯੋ ਪਛਾਨਿ।
ਬਾਂਧ੍ਯੋ ਬੰਦ ਇਜਾਰ ਕੋ ਅਧਿਕ ਪ੍ਰੀਤਿ ਮਨ ਮਾਨਿ। ੯।
ਪ੍ਰੀਤਿ ਕੈਸਿਯੈ ਤਨ ਬਢੈ ਕਸਟ ਕੈਸਹੁ ਹੋਇ।
ਤਉ ਤਰੁਨਿ ਸੋ ਦੋਸਤੀ ਭੂਲਿ ਨ ਕਰਿਯਹੁ ਕੋਇ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਸਟਦਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮। ੩੫੨। ਅਫਸ਼ੂਹ।

ਦੋਹਰਾ

ਕਵੀ ਰਾਮ ਨੇ ਸਤਾਰ੍ਹਵੀਂ ਕਥਾ ਬੜੀ ਰੁਚੀ ਨਾਲ ਉਚਾਰਨ ਕੀਤੀ ਅਤੇ ਫਿਰ ਕਥਾ ਕਰਨ ਲਈ ਮਨ ਵਿਚ ਉਪਾ ਕੀਤਾ।੧। (ਉਪਰੋਕਤ ਚਰਿਤ੍ਰ ਵਾਲੀ) ਇਸਤਰੀ ਦੇ ਘਰ ਦੇ ਨੇੜੇ ਉਹ ਇਸਤਰੀ ਰਹਿੰਦੀ ਸੀ ਜਿਸ ਨਾਲ ਇਸ ਨੇ ਸ਼ਰਤ ('ਹੋੜ') ਲਗਾਈ ਸੀ। ਉਸ ਨੇ ਵੀ ਇਕ ਚਰਿਤ੍ਰ ਕੀਤਾ; ਉਸ ਨੂੰ ਤੁਸੀਂ ਚੰਗੀ ਤਰ੍ਹਾਂ ਸੁਣੋ।੨।

ਚੌਪਈ

ਉਸ ਦਾ ਨਾਂ ਛਲਛਿਦ੍ਰ ਕੁਆਰਿ ਸੀ। ਅਤੇ ਉਹ ਉਸੇ ਦੂਜੇ ਮੁਗਲ ਦੀ ਇਸਤਰੀ ਕੋਲ ਰਹਿੰਦੀ ਸੀ। ਉਸ ਨੇ ਜੋ ਚਰਿਤ੍ਰ ਕੀਤਾ, ਉਹ ਸੁਣਾਉਂਦਾ ਹਾਂ, ਜਿਸ ਨਾਲ ਆਪ ਦਾ ਮਨ ਪ੍ਰਸੰਨ ਕਰਦਾ ਹਾਂ।੩।

ਅਤਿਲ

ਇਕ ਦਿਨ ਉਸ ਨੇ ਮਹਿੰਦੀ ਮੰਗਵਾ ਲਈ ਅਤੇ ਆਪਣੇ ਹੱਥ ਉਤੇ ਲਿੰਬ ਕੇ ਪਤੀ ਨੂੰ ਵਖਾਈ। ਅਤੇ ਆਪਣੇ ਦੂਜੇ ਮਿਤਰ ਨੂੰ ਵੀ ਕਹਿ ਦਿੱਤਾ ਕਿ ਹੇ ਮਿਤਰ! ਤੇਰੇ ਨਾਲ ਪ੍ਰੇਮ ਕਰ ਕੇ ਮੈਂ ਤੇਰੇ ਕੋਲ ਆਵਾਂਗੀ।੪।

ਚੌਪਈ

ਜਦ ਉਸ ਨੇ ਪ੍ਰੀਤਮ ਨੂੰ ਆਇਆ ਹੋਇਆ ਜਾਣ ਲਿਆ, ਤਾਂ ਦੂਜੇ ਯਾਰ ਪ੍ਰਤਿ ਕਿਹਾ ਕਿ ਮੈਂ ਹੁਣ ਪਿਸ਼ਾਬ (ਲਘੂ ਸ਼ੰਕਾ) ਕਰਨ ਲਈ ਜਾ ਰਹੀ ਹਾਂ ਅਤੇ ਆ ਕੇ ਨਾੜਾ ਤੇਰੇ ਕੋਲੋਂ ਬੰਨ੍ਹਾਵਾਂਗੀ।੫।

ਦੋਹਰਾ

ਆਪਣੇ ਪਤੀ ਤੋਂ ਨਾੜਾ ਖੁਲ੍ਹਵਾਇਆ ਅਤੇ ਯਾਰ ਪਾਸ ਚਲੀ ਗਈ। ਜਾ ਕੇ ਰਾਜੇ (ਦੂਜੇ ਯਾਰ) ਨਾਲ ਜ਼ਰਾ ਵੀ ਡਰ ਮੰਨੇ ਬਿਨਾ ਰਮਣ ਕੀਤਾ।੬।

ਅਤਿਲ

(ਜੇ) ਮੋਹਰ ਮਿਲਦੀ ਹੋਵੇ, ਤਾਂ ਭਲਾ ਟਕਾ ਕੌਣ ਲਏਗਾ। (ਜੇ) ਬਿਨਾ ਧਨ ਦਿੱਤੇ (ਕੰਮ) ਬਣ ਜਾਂਦਾ ਹੋਵੇ ਤਾਂ ਕੌਣ ਧਨ ਦੇਵੇਗਾ। ਧਨੀ ਨੂੰ ਤਿਆਗ ਕੇ ਗਰੀਬ ਦੇ ਘਰ ਕੌਣ ਜਾਵੇਗਾ। ਰਾਜੇ ਨੂੰ ਤਿਆਗ ਕੇ ਗਰੀਬ ਨਾਲ ਕੌਣ ਚਿਤ ਲਾਵੇਗਾ।੭।

ਦੋਹਰਾ

ਪ੍ਰੇਮ ਪੂਰਵਕ ਕਾਮ-ਕ੍ਰੀੜਾ ਕਰ ਕੇ ਉਸ ਨੇ ਰਾਜੇ ਨੂੰ ਭੇਜ ਦਿੱਤਾ। ਹੱਥ ਨੂੰ ਮਹਿੰਦੀ ਲਗੀ ਹੋਣ ਕਾਰਨ ਆ ਕੇ (ਪਤੀ ਤੋਂ) ਨਾੜਾ ਬੰਨ੍ਹਵਾਇਆ।੮। (ਉਸ ਦੇ) ਬੋਲ ਸੁਣ ਕੇ ਮੂਰਖ (ਪਤੀ) ਉਠਿਆ ਅਤੇ ਭੇਦ ਨੂੰ ਨ ਸਮਝ ਸਕਿਆ। (ਉਸ ਨੇ) ਮਨ ਵਿਚ ਬਹੁਤ ਪ੍ਰੀਤ ਵਧਾ ਕੇ ਸਲਵਾਰ ('ਇਜਾਰ') ਦਾ ਨਾੜਾ ਬੰਨ੍ਹਿਆ।੯। ਪ੍ਰੀਤ ਭਾਵੇਂ ਕਿਤਨੀ ਹੀ ਵੱਧ ਜਾਏ ਅਤੇ ਕਿਤਨਾ ਹੀ ਕਸ਼ਟ ਕਿਉਂ ਨ ਹੋਏ। ਤਾਂ ਵੀ ਇਸਤਰੀ ਨਾਲ ਭੁਲ ਕੇ ਵੀ ਦੋਸਤੀ ਨਹੀਂ ਕਰਨੀ ਚਾਹੀਦੀ।੧੦।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਅਠਾਰ੍ਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮। ੩੫੨। ਚਲਦਾ।

ਚੌਪਈ

ਬੰਦਸਾਲ ਨ੍ਰਿਪ ਸੁਤਹਿ ਪਠਾਯੋ। ਪ੍ਰਾਤ ਸਮੈ ਪੁਨਿ ਨਿਕਟਿ ਬੁਲਾਯੋ।
ਬਹੁਰੋ ਮੰਤ੍ਰੀ ਕਥਾ ਉਚਾਰਿਯੋ। ਚਿਤ੍ਰ ਸਿੰਘ ਕੋ ਭਰਮੁ ਨਿਵਾਰਿਯੋ॥੧॥

ਦੋਹਰਾ

ਸਾਹ ਜਹਾਨਾਬਾਦ ਮੈ ਏਕ ਮੁਗਲ ਕੀ ਬਾਲ।
ਤਾ ਸੋ ਕਿਯਾ ਚਰਿਤ੍ਰ ਇਕ ਸੋ ਤੁਮ ਸੁਨਹੁ ਨ੍ਰਿਪਾਲ॥ ੨॥

ਚੌਪਈ

ਤਾ ਕੋ ਨਾਮ ਨਾਦਰਾ ਬਾਨੋ। ਅਮਿਤ ਰੂਪ ਤਾ ਕੋ ਜਗ ਜਾਨੋ।
ਅਧਿਕ ਤਰੁਨਿ ਕੋ ਤੇਜ ਬਰਾਜਤ। ਜਾ ਸਮ ਅਨਤ ਨ ਕਤਹੂੰ ਰਾਜਤ॥ ੩॥

ਦੋਹਰਾ

ਨਿਸ ਦਿਨ ਬਾਸ ਤਹਾ ਕਰੈ ਮੁਗਲਨ ਅਨਤੈ ਜਾਇ।
ਔਰ ਇਸਤ੍ਰਿਯਨ ਸੋ ਭਜੈ ਤ੍ਰਿਯ ਤੋ ਕਛੂ ਨ ਸੰਕਾਇ॥ ੪॥
ਹੋਰ ਮੁਗਲ ਅਨਤੈ ਰਮਤ ਤਰੁਨਿ ਧਾਰ ਰਿਸਿ ਚਿਤ।
ਕੀਨਾ ਏਕ ਬੁਲਾਇ ਗ੍ਰਿਹ ਬਾਲ ਬਨਿਕ ਕੋ ਮਿਤ॥ ੫॥

ਏਕ ਦਿਵਸ ਤਾ ਸੋ ਕਹਿਯੋ ਭੇਦ ਸਕਲ ਸਮਝਾਇ।
ਪੁਤ੍ਰ ਧਾਮ ਤਿਹ ਰਾਖਿਯੋ ਨਿਜੁ ਪਤਿ ਤੇ ਡਰ ਪਾਇ॥ ੬॥
ਪਿਯ ਸੇਵਤ ਤ੍ਰਿਯ ਜਾਗਿ ਕੈ ਪਤਿ ਕੋ ਦਿਯੋ ਜਗਾਇ।
ਲੈ ਆਗ੍ਯਾ ਸੁਤ ਬਨਕ ਕੇ ਸੰਗ ਬਿਹਾਰੀ ਜਾਇ॥ ੭॥
ਪਿਯ ਸੇਵਤ ਤ੍ਰਿਯ ਜੋ ਜਗੈ ਕਹੈ ਦੁਸਟ ਕੋਊ ਆਇ।
ਤੁਰਤੁ ਦੋਸਤੀ ਪਤਿ ਤਜੈ ਨਾਤ ਨੇਹ ਛੁਟਿ ਜਾਇ॥ ੮॥

ਅਤਿਲ

ਪਿਯ ਕੋ ਪ੍ਰਿਥਮ ਜਵਾਇ ਆਪੁ ਪੁਨਿ ਖਾਇਯੈ।
ਪਿਯ ਪੂਛੇ ਬਿਨੁ ਨੈਕ ਨ ਲਘੁ ਕਹ ਜਾਇਯੈ।
ਜੋ ਪਿਯ ਆਇਸੁ ਦੇਇ ਸੁ ਸਿਰ ਪਰ ਲੀਜਿਯੈ।
ਹੋ ਬਿਨੁ ਤਾ ਕੇ ਕਛੂ ਕਹੇ ਨ ਕਾਰਜ ਕੀਜਿਯੈ॥ ੯॥

ਦੋਹਰਾ

ਬਿਨੁ ਪਿਯ ਕੀ ਆਗ੍ਯਾ ਲਈ ਮੈ ਲਘੁ ਕੋ ਨਹਿ ਜਾਉ।
ਕੋਟਿ ਕਸਟ ਤਨ ਪੈ ਸਹੋ ਪਿਯ ਕੋ ਕਹਿਯੋ ਕਮਾਉ॥ ੧੦॥
ਸੁਨਤ ਬਚਨ ਮੁਰਖ ਮੁਗਲ ਆਗ੍ਯਾ ਤ੍ਰਿਯ ਕਹ ਦੀਨ।
ਰੀਝਿ ਗਯੋ ਜੜ ਬੈਨ ਸੁਨਿ ਸਕ੍ਯੋ ਨ ਕਛੂ ਛਲ ਦੀਨ॥ ੧੧॥

ਚੌਪਈ

ਰਾਜੇ ਨੇ ਪੁੱਤਰ ਨੂੰ ਬੰਦੀਖਾਨੇ ਵਿਚ ਭੇਜ ਦਿੱਤਾ। ਸਵੇਰ ਵੇਲੇ ਫਿਰ (ਆਪਣੇ) ਕੋਲ ਬੁਲਾ ਲਿਆ। ਫਿਰ ਮੰਤ੍ਰੀ ਨੇ ਕਥਾ ਦਾ ਉਚਾਰਨ ਕੀਤਾ ਅਤੇ ਚਿਤ੍ਰ ਸਿੰਘ ਦੇ ਭਰਮ ਨੂੰ ਦੂਰ ਕੀਤਾ।੧।

ਦੋਹਰਾ

ਹੇ ਰਾਜਨ! ਸ਼ਾਹਜਹਾਨਾਬਾਦ ਵਿਚ ਇਕ ਮੁਗਲ ਦੀ ਇਸਤਰੀ ਸੀ। ਉਸ ਨੇ ਇਕ ਚਰਿਤ੍ਰ ਕੀਤਾ, ਉਹ ਤੁਸੀਂ ਸੁਣੋ।੨।

ਚੌਪਈ

ਉਸ ਦਾ ਨਾਂ ਨਾਦਰਾ ਬਾਨੋ ਸੀ। ਉਸ ਦੀ ਅਤਿ ਅਧਿਕ ਸੁੰਦਰਤਾ ਨੂੰ ਸਾਰਾ ਜਗ ਜਾਣਦਾ ਸੀ। (ਉਸ) ਇਸਤਰੀ ਉਤੇ ਬਹੁਤ ਤੇਜ਼ ਸ਼ੋਭਦਾ ਸੀ। ਉਸ ਵਰਗਾ ਹੋਰ ਕੋਈ ਸ਼ੋਭਾ ਨਹੀਂ ਪਾਂਦਾ ਸੀ।੩।

ਦੋਹਰਾ

(ਉਹ ਭਾਵੇਂ) ਰਾਤ ਦਿਨ ਉਥੇ ਰਹਿੰਦਾ ਸੀ ਪਰ (ਸਮਾਂ ਪਾ ਕੇ) ਹੋਰਨਾਂ ਮੁਗਲਾਂ ਪਾਸ ਵੀ ਜਾਂਦਾ ਸੀ। (ਉਹ) ਹੋਰਨਾਂ ਇਸਤਰੀਆਂ ਨਾਲ ਕਾਮ-ਕ੍ਰੀੜਾ ਕਰਦਾ ਸੀ ਅਤੇ ਆਪਣੀ ਪਤਨੀ ਨੂੰ ਕਿਸੇ ਸ਼ੰਕਾ ਵਿਚ ਨਹੀਂ ਪਾਂਦਾ ਸੀ (ਅਰਥਾਤ ਪਤਾ ਨਹੀਂ ਲਗਣ ਦਿੰਦਾ ਸੀ)।੪। (ਉਸ) ਮੁਗਲ ਨੂੰ ਹੋਰਨਾਂ ਨਾਲ ਕਾਮ-ਕ੍ਰੀੜਾ ਕਰਦਿਆਂ ਵੇਖ ਕੇ (ਇਸਤਰੀ ਨੇ) ਮਨ ਵਿਚ ਬਹੁਤ ਗੁੱਸਾ ਕੀਤਾ। ਇਕ ਬਨੀਏ ਦੇ ਲੜਕੇ ਨੂੰ ਘਰ ਬੁਲਾ ਕੇ ਉਸ ਨੂੰ ਮਿਤਰ ਬਣਾਇਆ।੫।

ਇਕ ਦਿਨ ਉਸ ਨੂੰ ਸਾਰਾ ਭੇਦ ਸਮਝਾ ਕੇ ਕਹਿ ਦਿੱਤਾ। ਆਪਣੇ ਪਤੀ ਤੋਂ ਡਰਦਿਆਂ ਉਸ ਨੂੰ ਪੁੱਤਰ ਦੇ ਘਰ ਵਿਚ ਠਹਿਰਾ ਦਿੱਤਾ।੬। ਇਸਤਰੀ ਨੇ ਜਾਗ ਕੇ ਸੁਤੇ ਹੋਏ ਪਤੀ ਨੂੰ ਜਗਾਇਆ ਅਤੇ ਆਗਿਆ ਲੈ ਕੇ ਬਨੀਏ ਦੇ ਪੁੱਤਰ ਨਾਲ ਜਾ ਕੇ ਸੰਗ ਕੀਤਾ।੭। (ਇਸਤਰੀ ਨੇ ਪਤੀ ਨੂੰ ਕਿਹਾ) ਸੁਤੇ ਹੋਏ ਪਤੀ ਕੋਲ ਜੇ ਇਸਤਰੀ ਜਾਗਦੀ ਹੋਵੇ ਅਤੇ ਕੋਈ ਦੁਸ਼ਟ ਆ ਕੇ ਕਹੇ (ਕਿ ਤੇਰੀ ਪਤਨੀ ਕਿਸੇ ਹੋਰ ਨਾਲ ਸੰਗ ਕਰ ਰਹੀ ਹੈ) ਤਾਂ ਪਤੀ ਤੁਰਤ (ਉਸ ਇਸਤਰੀ ਨਾਲ) ਸੰਬੰਧ ਤਿਆਗ ਦਿੰਦਾ ਹੈ ਅਤੇ ਪ੍ਰੇਮ ਦਾ ਨਾਤਾ ਖਤਮ ਹੋ ਜਾਂਦਾ ਹੈ।੮।

ਅੰਤਲ

ਪਹਿਲਾਂ ਪ੍ਰਿਯ ਨੂੰ ਖਵਾ ਕੇ ਫਿਰ ਆਪ ਖਾਣਾ ਚਾਹੀਦਾ ਹੈ। ਪ੍ਰਿਯ ਤੋਂ ਪੁਛੇ ਬਿਨਾ ਪਿਸ਼ਾਬ (ਲਘੂ ਸ਼ੰਕਾ) ਲਈ ਵੀ ਨਹੀਂ ਜਾਣਾ ਚਾਹੀਦਾ। ਜੋ ਪਤੀ ਆਗਿਆ ਦੇਵੇ, ਉਸ ਨੂੰ ਸਿਰ ਮੱਥੇ ਮੰਨਣਾ ਚਾਹੀਦਾ ਹੈ। ਉਸ ਨੂੰ ਕਹੇ ਬਿਨਾ ਕੋਈ ਵੀ ਕਾਰਜ ਨਹੀਂ ਕਰਨਾ ਚਾਹੀਦਾ।੯।

ਦੋਹਰਾ

(ਕਹਿਣ ਲਗੀ) ਪਤੀ ਦੀ ਆਗਿਆ ਬਿਨਾ ਮੈਂ ਪਿਸ਼ਾਬ ਲਈ ਵੀ ਨਹੀਂ ਜਾਵਾਂਗੀ। ਸ਼ਰੀਰ ਉਤੇ ਕਿਤਨਾ ਹੀ ਕਸ਼ਟ ਸਹਿ ਲਵਾਂਗੀ, ਪਰ ਪ੍ਰਿਯ ਦਾ ਕਹਿਆ ਮੰਨਾਂਗੀ। ੧੦। ਬੋਲ ਸੁਣ ਕੇ ਮੂਰਖ ਮੁਗਲ ਨੇ ਇਸਤਰੀ ਨੂੰ ਆਗਿਆ ਦੇ ਦਿੱਤੀ। (ਉਹ) ਮੂਰਖ ਬੋਲ ਸੁਣ ਕੇ ਪ੍ਰਸੰਨ ਹੋ ਗਿਆ ਅਤੇ ਛਲ ਨੂੰ ਭਾਂਪ ਨ ਸਕਿਆ।੧੧।

ਸੁਨਤ ਬਚਨ ਤ੍ਰਿਯ ਉਠਿ ਚਲੀ ਪਿਯ ਕੀ ਆਗ੍ਯਾ ਪਾਇ।

ਰਤਿ ਮਾਨੀ ਸੁਤ ਬਨਿਕ ਸੋ ਹ੍ਰਿਦੈ ਹਰਖ ਉਪਜਾਇ। ੧੨।

ਪਰੈ ਆਪਦਾ ਕੈਸਿਯੈ ਕੋਟ ਕਸਟ ਸਹਿ ਲੇਤ।

ਤਉ ਸੁਘਰ ਨਰ ਇਸਤ੍ਰਿਯਨਾ^੧ ਭੇਦ ਨ ਅਪਨੇ ਦੇਤ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਉਨੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯। ੩੬੫। ਅਫਸ਼੍ਰੀ।

ਭੁਜੰਗ ਛੰਦ

ਬਹੁਰਿ ਬੰਦ ਗ੍ਰਿਹ ਮਾਝ ਨ੍ਰਿਪ ਪੂਤ ਡਾਰਿਯੋ। ਭਈ ਭੋਰ ਬਹੁਰੋ ਨਿਕਟ ਕੋ ਹਕਾਰਿਯੋ।

ਤਬੈ ਮੰਤ੍ਰ ਯੋ ਰਾਇ ਸੋ ਬੈਨ ਭਾਖ੍ਯੋ। ਚਿਤਰ ਸਿੰਘ ਕੇ ਪੂਤ ਕੋ ਪ੍ਰਾਨ ਰਾਖ੍ਯੋ। ੧।

ਸਹਰ ਚੀਨ ਮਾਚੀਨ ਮੈ ਏਕ ਨਾਰੀ। ਰਹੈ ਆਪਨੇ ਖਾਵੰਦਹਿ ਅਧਿਕ ਪ੍ਰਯਾਰੀ।

ਜੁ ਸੋ ਬੈਨ ਭਾਖੈ ਵਹੀ ਬਾਤ ਮਾਨੈ। ਬਿਨਾ ਤਾਹਿ ਪੂਛੇ ਨਹੀ ਕਾਜ ਠਾਨੈ। ੨।

ਦਿਨੋ ਰੈਨ ਡਾਰੇ ਰਹੈ ਤਾਹਿ ਡੇਰੈ। ਬਿਨਾ ਤਾਹਿ ਨਹਿ ਇੰਦ੍ਰ ਕੀ ਹੂਰ ਹੋਰੈ।

ਤ੍ਰਿਯਾ ਰੂਪ ਆਨੂਪ ਲਹਿ ਪੀਯ ਜੀਵੈ। ਬਿਨਾ ਨਾਰਿ ਪੂਛੇ ਨਹੀ ਪਾਨ ਪੀਵੈ। ੩।

ਮਤੀ ਲਾਲ ਨੀਕੋ ਰਹੈ ਨਾਮ ਬਾਲਾ। ਦਿਪੈ ਚਾਰੁ ਆਭਾ ਮਨੋ ਰਾਗ ਮਾਲਾ।

ਸੁਨੀ ਕਾਨ ਐਸੀ ਨ ਵੈਸੀ ਨਿਹਾਰੀ। ਭਈ ਹੈ ਨ ਆਗੇ ਨ ਹ੍ਰੈਹੈ ਕੁਮਾਰੀ। ੪।

ਮਨੋ ਆਪੁ ਲੈ ਹਾਥ ਬ੍ਰਹਮੈ ਬਨਾਈ। ਕਿਧੋ ਦੇਵਜਾਨੀ ਕਿਧੋ ਮੈਨ ਜਾਈ।

ਭਈ ਨਾਹਿ ਨਹਿ ਹੈ ਨ ਹ੍ਰੈਹੈ ਤ੍ਰਿਵੈਸੀ। ਮਨੋ ਜਛਨੀ ਨਾਗਨੀ ਕਿੰਨ੍ਹੈਸੀ। ੫।

ਤਿਨਕ ਦੇਸ ਕੇ ਰਾਵ ਸੋ ਨੇਹ ਠਾਨ੍ਯੋ। ਮਹਾ ਚਤੁਰ ਤਿਹ ਚਿਤ ਕੇ ਬੀਚ ਜਾਨ੍ਯੋ।

ਅਧਿਕ ਰੂਪ ਆਨੂਪ ਤਾ ਕੋ ਬਿਰਾਜੈ। ਲਖੇ ਜਾਹਿ ਕੰਦ੍ਰਪ ਕੋ ਦ੍ਰੁਪ ਭਾਜੈ। ੬।

ਦੌਹਰਾ

ਅਧਿਕ ਪ੍ਰੀਤ ਤਾ ਸੋ ਕਰੀ ਚਿਤ ਮੈ ਚਤੁਰ ਪਛਾਨ।

ਛਾਡਿ ਦਈ ਲਜਾ ਸਭੈ ਬਧੀ ਬਿਰਹ ਕੇ ਬਾਨ। ੭।

ਤੱਟਕ ਛੰਦ

ਲਖਿ ਰੂਪ ਲਲਾ ਜੁ ਕੋ ਰੀਝ ਰਹੀ। ਜਿਹ ਜੋਤ ਪ੍ਰਭਾ ਨਹਿ ਜਾਤ ਕਹੀ।

ਨਿਸ ਏਕ ਤ੍ਰਿਯਾ ਤਿਹ ਬੋਲ ਲਿਯੋ। ਮਨ ਭਾਵਤ ਭੂਪ ਸੋ ਭੋਗ ਕਿਯੋ। ੮।

੧. 'ਇਸਤ੍ਰਿਯਨ'

ਪ੍ਰਿਯ ਦੇ ਬੋਲ ਸੁਣ ਕੇ ਅਤੇ ਆਗਿਆ ਪ੍ਰਾਪਤ ਕਰ ਕੇ ਇਸਤਰੀ ਉਠ ਕੇ ਚਲੀ ਗਈ ਅਤੇ ਮਨ ਵਿਚ ਪ੍ਰਸੰਨ ਹੋ ਕੇ ਬਨੀਏ ਦੇ ਪੁੱਤਰ ਨਾਲ ਕਾਮ-ਕ੍ਰੀਡਾ ਕੀਤੀ।੧੨। ਭਾਵੇਂ ਕਿਹੋ ਜਿਹੀ ਬਿਪਤਾ ਆ ਪਵੇ ਅਤੇ ਕਿਤਨੇ ਹੀ ਕਸ਼ਟ ਕਿਉਂ ਨ ਸਹਿਣੇ ਪੈ ਜਾਣ, ਤਾਂ ਵੀ ਸੁਖਤ ਪੁਰਸ਼ ਇਸਤਰੀਆਂ ਨੂੰ ਆਪਣਾ ਭੇਦ ਨਹੀਂ ਦਿੰਦੇ।੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਉਨ੍ਹੀਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯। ੩੬੫। ਚਲਦਾ।

ਭੁਜੰਗ ਛੰਦ

ਰਾਜੇ ਨੇ ਫਿਰ ਆਪਣੇ ਪੁੱਤਰ ਨੂੰ ਬੰਦੀਖਾਨੇ ਭੇਜ ਦਿੱਤਾ। ਸਵੇਰ ਹੋਣ ਤੇ ਫਿਰ (ਆਪਣੇ) ਕੋਲ ਬੁਲਾ ਲਿਆ। ਤਦ ਮੰਤ੍ਰੀ ਨੇ ਰਾਜੇ ਨੂੰ ਇਸ ਤਰ੍ਹਾਂ ਬਚਨ ਕੀਤਾ ਅਤੇ ਚਿਤ੍ਰ ਸਿੰਘ ਦੇ ਪੁੱਤਰ ਦੀ ਰਖਿਆ ਕੀਤੀ।੧।

ਚੀਨ ਮਚੀਨ ਨਗਰ ਵਿਚ ਇਕ ਇਸਤਰੀ ਸੀ ਅਤੇ ਆਪਣੇ ਪਤੀ ਦੀ ਬਹੁਤ ਪਿਆਰੀ ਸੀ। ਉਹ ਜੋ ਕੁਝ ਕਹਿੰਦੀ ਸੀ, ਉਹੀ ਗੱਲ ਮਨ ਲੈਂਦਾ ਸੀ। ਉਸ ਦੇ ਪੁਛੇ ਬਿਨਾ ਕੋਈ ਕੰਮ ਨਹੀਂ ਕਰਦਾ ਸੀ।੨।

ਉਹ ਦਿਨ ਰਾਤ (ਉਸ ਕੋਲ) ਡੇਰੇ ਜਮਾਈ ਰਖਦਾ ਸੀ। ਉਸ ਤੋਂ ਬਿਨਾ ਇੰਦਰ ਦੀ ਹੂਰ ਨੂੰ ਵੀ ਨਹੀਂ ਵੇਖਦਾ ਸੀ। (ਉਸ) ਇਸਤਰੀ ਦਾ ਅਨੂਪਮ ਰੂਪ ਵੇਖ ਕੇ ਪਤੀ ਜੀਉਂਦਾ ਸੀ। ਬਿਨਾ ਇਸਤਰੀ ਦੇ ਪੁਛਿਆਂ ਪਾਣੀ ਤਕ ਵੀ ਨਹੀਂ ਪੀਂਦਾ ਸੀ।੩।

ਲਾਲ ਮਤੀ ਉਸ ਇਸਤਰੀ ਦਾ ਸੋਹਣਾ ਨਾਂ ਸੀ। ਉਸ ਦੀ ਸੁੰਦਰ ਛਬੀ ਇਸ ਪ੍ਰਕਾਰ ਝਲਕਦੀ ਸੀ ਮਾਨੋ ਰਾਗ ਮਾਲਾ ਹੋਵੇ। ਉਸ ਵਰਗੀ (ਸੁੰਦਰ ਇਸਤਰੀ) ਨ ਕੰਨਾਂ ਨਾਲ ਸੁਣੀ ਗਈ ਹੈ ਅਤੇ ਨ ਹੀ ਉਹੋ ਜਿਹੀ ਅੱਖਾਂ ਨਾਲ ਵੇਖੀ ਹੈ। (ਉਸ ਜਿਹੀ) ਕੁਮਾਰੀ ਨ ਅਗੇ ਹੋਈ ਹੈ ਅਤੇ ਨ ਹੀ ਅਗੇ ਹੋਵੇਗੀ।੪।

(ਇੰਜ ਪ੍ਰੀਤ ਹੁੰਦਾ ਹੈ) ਮਾਨੋ ਬ੍ਰਹਮਾ ਨੇ ਆਪਣੇ ਹੱਥ ਨਾਲ ਬਣਾਈ ਹੋਵੇ। ਯਾ ਉਹ ਦੇਵਯਾਨੀ ਸੀ ਜਾਂ ਕਾਮ ਦੇਵ ਦੀ ਪੈਦਾ ਕੀਤੀ ਹੋਈ ਸੀ। ਅਜਿਹੀ ਇਸਤਰੀ ਨ ਹੋਈ ਹੈ, ਨ ਹੈ ਅਤੇ ਨ ਹੀ ਹੋਵੇਗੀ। ਮਾਨੋ ਯਕਸ਼ਣੀ, ਨਾਗਨੀ ਜਾਂ ਕਿੰਨ੍ਹਨੀ ਹੋਵੇ।੫।

(ਉਸ ਨੇ) ਉਸ ਦੇਸ ਦੇ ਰਾਜੇ ਨਾਲ ਪ੍ਰੇਮ ਕਰਨਾ ਸ਼ੁਰੂ ਕੀਤਾ। ਉਸ ਨੂੰ ਆਪਣੇ ਚਿਤ ਵਿਚ ਬਹੁਤ ਚਤੁਰ ਸਮਝਿਆ। ਉਸ ਦਾ ਬਹੁਤ ਹੀ ਸੁੰਦਰ ਰੂਪ ਸੀ, ਜਿਸ ਨੂੰ ਵੇਖ ਕੇ ਕਾਮ ਦੇਵ ਦਾ ਹੰਕਾਰ ਵੀ ਚੂਰ ਚੂਰ ਹੋ ਜਾਂਦਾ ਹੈ।੬।

ਦੌਹਰਾ

(ਉਸ ਨੂੰ) ਮਨ ਵਿਚ ਚਤੁਰ ਸਮਝ ਕੇ ਉਸ ਨਾਲ ਬਹੁਤ ਪ੍ਰੀਤ ਕੀਤੀ। ਵਿਰਹ ਦੇ ਬਾਣ ਨਾਲ ਵਿੰਨ੍ਹੀ ਹੋਈ ਨੇ ਸਾਰੀ ਸ਼ਰਮ ਹੱਯਾ ਛੱਡ ਦਿੱਤੀ।੭।

ਤੌਟਕ ਛੰਦ

(ਆਪਣੇ) ਪ੍ਰੀਤਮ ਦਾ ਰੂਪ ਵੇਖ ਕੇ ਪ੍ਰਸੰਨ ਹੋ ਗਈ। ਉਸ ਦੀ ਸੁੰਦਰਤਾ ਦਾ ਵਰਣਨ ਨਹੀਂ ਕੀਤਾ ਜਾ ਸਕਦਾ। ਇਕ ਦਿਨ ਉਸ ਇਸਤਰੀ ਨੇ ਰਾਜੇ ਨੂੰ ਬੁਲਾ ਲਿਆ ਅਤੇ ਉਸ ਨਾਲ ਮਨ ਭਾਉਂਦੀ ਕਾਮ-ਕ੍ਰੀਡਾ ਕੀਤੀ।੮।

ਸਿਗਰੀ ਨਿਸ ਭੂਪ ਸੋ ਭੋਗ ਕਰਿਯੋ। ਇਹ ਬੀਚ ਤ੍ਰਿਯਾ ਪਤਿ ਆਨ ਪਰਿਯੋ।
ਤਿਹ ਆਵਤ ਜਾਨਿ ਡਰੀ ਹਿਯ ਮੈ। ਇਹ ਭਾਤਿ ਚਰਿਤ੍ਰ ਠਟਿਯੋ ਜਿਯ ਮੈ। ੯।

ਦੋਹਰਾ

ਤਕਿਯਾ ਕਰਿ ਰਾਖ੍ਯੋ ਨ੍ਰਿਪਹਿ ਆਪਣੀ ਸੇਜ ਬਣਾਇ।
ਜਾਇ ਪਿਯਹਿ ਆਗੇ ਲਿਯੋ ਪਰਮ ਪ੍ਰੀਤਿ ਉਪਜਾਇ। ੧੦।
ਭੂਪ ਲਖ੍ਯੋ ਚਿਤ ਮੈ ਫਸ੍ਯੋ ਆਨਿ ਤ੍ਰਿਯਾ ਕੇ ਹੇਤ।
ਅਪਿਕ ਚਿਤ ਭੀਤਰ ਡਰਿਯੋ ਸ੍ਵਾਸ ਨ ਉਚੇ ਲੇਤ। ੧੧।
ਪਤਿ ਸੋ ਅਤਿ ਰਤਿ ਮਾਨਿ ਕੈ ਰਹੀ ਗਰੇ ਲਪਟਾਇ।
ਕਿਯੋ ਸਿਰਾਨੇ ਭੂਪ ਕੋ ਸੋਇ ਰਹੇ ਸੁਖ ਪਾਇ। ੧੨।
ਭੋਰ ਭਏ ਉਠਿ ਪਿਯ ਗਯੋ ਨ੍ਰਿਪ ਸੋ ਭੋਗ ਕਮਾਇ।
ਕਾਢਿ ਸਿਰਾਨਾ ਤੇ ਤੁਰਤ ਸਦਨ ਦਿਯੋ ਪਹੁਚਾਇ। ੧੩।
ਜੇ ਜੇ ਸ੍ਯਾਨੇ ਹੈ ਜਗਤ ਮੈ ਤ੍ਰਿਯਾ ਸੋ ਕਰਤ ਪ੍ਰਯਾਰ।
ਤਾਹਿ ਮਹਾ ਜਤ ਸਮੁਝਿਯੋ ਚਿਤ ਭੀਤਰ ਨਿਰਧਾਰ। ੧੪। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦। ੩੭੯। ਅਫਸ਼ੁ।

ਦੋਹਰਾ

ਭੂਪ ਬੰਦ ਗ੍ਰਿਹ ਨਿਜੁ ਸੁਤਹਿ ਗਹਿ ਕਰਿ ਦਿਯੋ ਪਠਾਇ।
ਪ੍ਰਾਤ ਸਮੈ ਮੰਤ੍ਰੀ ਸਹਿਤ ਬਹੁਰੇ ਲਿਯੋ ਬੁਲਾਇ। ੧।
ਰੀਝ ਰਾਇ ਐਸੇ ਕਹ੍ਯੋ ਬਚਨ ਮੰਤ੍ਰਿਯਨ ਸੰਗ।
ਪੁਰਖ ਤ੍ਰਿਯਨ ਚਤੁਰਨ ਚਰਿਤ ਮੋ ਸੋ ਕਰਹੁ ਪ੍ਰਸੰਗ। ੨।
ਤੀਰ ਸਤ੍ਰੁਵ ਕੇ ਹੁਤੋ ਪੁਰ ਅਨੰਦ ਇਕ ਗਾਉ।
ਨੇਤ੍ਰ ਤੁੰਗ ਕੇ ਢਿਗ ਬਸਤ ਕਹਲੂਰ ਕੇ ਠਾਉ। ੩।
ਤਹਾ ਸਿਖ ਸਾਖਾ ਬਹੁਤ ਆਵਤ ਮੋਦ ਬਢਾਇ।
ਮਨ ਬਾਛਤ ਮੁਖਿ ਮਾਗ ਬਰ ਜਾਤ ਗ੍ਰਿਹਨ ਸੁਖ ਪਾਇ। ੪।
ਏਕ ਤ੍ਰਿਯਾ ਧਨਵੰਤ ਕੀ ਤੋਨ ਨਗਰ ਮੈ ਆਨਿ।
ਹੋਰਿ ਰਾਇ ਪੀੜਤ ਭਈ ਬਿਧੀ ਬਿਰਹ ਕੇ ਬਾਨ। ੫।
ਮਗਨ ਦਾਸ ਤਾ ਕੇ ਹੁਤੋ ਸੋ ਤਿਨ ਲਿਯੋ ਬੁਲਾਇ।
ਕਛੁਕ ਦਰਬ ਤਾ ਕੋ ਦਿਯੋ ਐਸੇ ਕਹਿਯੋ ਬਨਾਇ। ੬।
ਨਗਰ ਰਾਇ ਤੁਮਰੋ ਬਸਤ ਤਾਹਿ ਮਿਲਾਵਹੁ ਮੋਹਿ।
ਤਾਹਿ ਮਿਲੇ ਦੈਹੋ ਤੁਝੈ ਅਮਿਤ ਦਰਬ ਲੈ ਤੋਹਿ। ੭।
ਮਗਨ ਲੋਭ ਧਨ ਕੇ ਲਗੇ ਆਨਿ ਰਾਵ ਕੇ ਪਾਸ।
ਪਰਿ ਪਾਇਨ ਕਰ ਜੋਰਿ ਕਰਿ ਇਹ ਬਿਧਿ ਕਿਯ ਅਰਦਾਸਿ। ੮।
ਸਿਖ੍ਯੋ ਚਹਤ ਜੋ ਮੰਤ੍ਰ ਤੁਮ ਸੋ ਆਯੋ ਮੁਰ ਹਾਥ।
ਕਹੈ ਤੁਮੈ ਸੋ ਕੀਜਿਯਹੁ ਜੁ ਕਛੁ ਤੁਹਾਰੇ ਸਾਥ। ੯।

ਸਾਰੀ ਰਾਤ ਰਾਜੇ ਨਾਲ ਕਾਮ-ਕ੍ਰੀੜਾ ਕੀਤੀ। ਇਸ ਦੌਰਾਨ ਉਸ ਇਸਤਰੀ ਦਾ ਪਤੀ ਆ ਗਿਆ। ਉਸ ਨੂੰ ਆਉਂਦੇ ਜਾਣ ਕੇ ਹਿਰਦੇ ਵਿਚ ਡਰ ਗਈ। (ਉਸ ਨੇ) ਮਨ ਵਿਚ ਇਸ ਤਰ੍ਹਾਂ ਦਾ ਚਰਿਤ੍ਰ ਸੋਚਿਆ।੯।

ਦੌਹਰਾ

ਆਪਣੀ ਸੋਜ ਉਤੇ (ਉਸ ਨੇ) ਰਾਜੇ ਨੂੰ ਤਕੀਆ ਬਣਾ ਕੇ ਰਖ ਦਿੱਤਾ। ਬਹੁਤ ਪ੍ਰੇਮ ਜਤਾ ਕੇ ਪ੍ਰੀਤਮ ਨੂੰ ਅਗੋਂ ਜਾ ਮਿਲੀ।੧੦। ਰਾਜੇ ਨੇ ਚਿਤ ਵਿਚ ਸੋਚਿਆ ਕਿ ਮੈਂ ਇਸਤਰੀ ਦੇ ਪ੍ਰੇਮ ਕਰ ਕੇ ਆ ਫਸਿਆ ਹਾਂ। ਉਹ ਮਨ ਵਿਚ ਬਹੁਤ ਡਰ ਗਿਆ ਅਤੇ ਉੱਚਾ ਸਾਹ ਤਕ ਨ ਲਿਆ।੧੧। (ਉਹ ਇਸਤਰੀ) ਪਤੀ ਨਾਲ ਕਾਮ ਕ੍ਰੀੜਾ ਕਰ ਕੇ ਗਲੇ ਨਾਲ ਲਿਪਟੀ ਰਹੀ। ਰਾਜੇ ਨੂੰ ਸਿਰ੍ਹਾਣਾ ਬਣਾ ਕੇ ਉਹ ਮੌਜ ਨਾਲ ਸੁਤੇ ਰਹੇ।੧੨।

ਸਵੇਰੇ ਹੁੰਦੇ ਸਾਰ ਪਤੀ ਉਠ ਕੇ ਚਲਾ ਗਿਆ। (ਉਸ ਨੇ) ਰਾਜੇ ਨਾਲ ਵੀ ਕਾਮ-ਕ੍ਰੀੜਾ ਕੀਤੀ ਅਤੇ ਸਿਰ੍ਹਾਣੇ ਤੋਂ ਕਢ ਕੇ ਤੁਰਤ ਘਰ ਪਹੁੰਚਾ ਦਿੱਤਾ।੧੩। ਜਗਤ ਵਿਚ ਜੋ ਸਿਆਣੇ ਹੋ ਕੇ ਇਸਤਰੀ ਨਾਲ ਪਿਆਰ ਕਰਦੇ ਹਨ, ਉਨ੍ਹਾਂ ਨੂੰ ਚਿਤ ਵਿਚ ਮਹਾ ਮੂਰਖ ਸਮਝਣਾ ਚਾਹੀਦਾ ਹੈ।੧੪।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਵੀਹਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੨੦। ੩੭੯। ਚਲਦਾ।*

ਦੌਹਰਾ

ਰਾਜੇ ਨੇ ਪੁੱਤਰ ਨੂੰ ਪਕੜ ਕੇ ਬੰਦੀਖਾਨੇ ਵਿਚ ਭੇਜ ਦਿੱਤਾ। ਸਵੇਰ ਵੇਲੇ ਮੰਤ੍ਰੀ ਸਹਿਤ ਫਿਰ ਬੁਲਾ ਲਿਆ।੧। ਰਾਜੇ ਨੇ ਪਸੰਨ ਹੋ ਕੇ ਮੰਤ੍ਰੀਆਂ ਨੂੰ ਇਸ ਤਰ੍ਹਾਂ ਕਿਹਾ ਕਿ ਚਤੁਰ ਇਸਤਰੀਆਂ ਅਤੇ ਪੁਰਸ਼ਾਂ ਦੇ ਚਰਿਤ੍ਰ-ਪ੍ਰਸੰਗ ਮੈਨੂੰ ਸੁਣਾਓ।੨। ਸਤਲੁਜ ਨਦੀ ਦੇ ਕੰਢੇ ਆਨੰਦਪੁਰ ਨਾਂ ਦਾ ਇਕ ਪਿੰਡ ਸੀ ਜੋ ਨੈਣਾਂ ਦੇਵੀ ਪਰਬਤ ਦੇ ਨੇੜੇ ਕਹਿਲੂਰ ਖੇਤਰ (ਰਿਆਸਤ) ਵਿਚ ਸੀ।੩।

ਉਥੇ ਸਿੱਖ ਫ਼ਿਰਕੇ ('ਸਾਖਾ') ਦੇ ਬਹੁਤ ਲੋਕ ਪ੍ਰਸੰਨ ਚਿਤ ਨਾਲ ਆਉਂਦੇ ਸਨ ਅਤੇ ਮਨ ਇਛਿਤ ਅਤੇ ਮੂੰਹ ਮੰਗੇ ਵਰ ਪ੍ਰਾਪਤ ਕਰ ਕੇ ਘਰਾਂ ਨੂੰ ਪਰਤਦੇ ਸਨ।੪। ਇਕ ਧਨਵਾਨ ਦੀ ਇਸਤਰੀ ਉਸ ਨਗਰ ਵਿਚ ਆ ਕੇ ਅਤੇ (ਉਥੋਂ ਦੇ) ਰਾਜੇ ਨੂੰ ਵੇਖ ਕੇ ਵਿਛੋੜੇ ਦੇ ਬਾਣ ਨਾਲ ਵਿੰਨ੍ਹੀ ਹੋਈ ਦੁਖੀ ਹੋ ਗਈ।੫। ਮਗਨ ਨਾਂ ਦਾ ਇਕ (ਵਿਅਕਤੀ) ਉਸ (ਰਾਜੇ) ਦਾ ਦਾਸ ਸੀ। ਉਸ ਨੂੰ ਉਸ ਨੇ ਬੁਲਾ ਲਿਆ। ਉਸ ਨੂੰ ਕੁਝ ਧਨ ਦੇ ਕੇ ਇਸ ਤਰ੍ਹਾਂ ਸਮਝਾਇਆ।੬।

ਤੁਹਾਡੇ ਨਗਰ ਵਿਚ ਜੋ ਰਾਜਾ ਰਹਿੰਦਾ ਹੈ, ਮੈਨੂੰ ਉਸ ਨਾਲ ਮਿਲਾ ਦੇ। ਉਸ ਨਾਲ ਮੇਲ ਹੋ ਜਾਣ ਤੇ ਮੈਂ ਤੈਨੂੰ ਬਹੁਤ ਧਨ ਦਿਆਂਗੀ।੭। ਮਗਨ ਧਨ ਦੇ ਲਾਲਚ ਵਿਚ ਲਗ ਕੇ ਰਾਜੇ ਕੋਲ ਆ ਗਿਆ। ਹੱਥ ਜੋੜ ਕੇ ਅਤੇ ਪੈਰੀਂ ਪੈ ਕੇ ਇਸ ਤਰ੍ਹਾਂ ਬੇਨਤੀ ਕੀਤੀ।੮। ਆਪ ਜੋ ਮੰਤ੍ਰ ਸਿਖਣਾ ਚਾਹੁੰਦੇ ਸੀ, ਉਹ ਮੇਰੇ ਹੱਥ ਆ ਗਿਆ ਹੈ। ਜੋ ਮੈਂ ਤੁਹਾਨੂੰ ਕਰਨ ਲਈ ਕਹਾਂ, ਉਹੋ ਤੁਸੀਂ ਕਰੋ।੯।

ਭੁਜੰਗ ਛੰਦ

ਚਲਿਯੋ ਧਾਰਿ ਆਤੀਤ ਕੋ ਭੇਸ ਰਾਈ। ਮਨਾਪਨ ਬਿਖੈ ਸ੍ਰੀ ਭਗੋਤੀ ਮਨਾਈ।
ਚਲਿਯੋ ਸੋਤ ਤਾ ਕੇ ਫਿਰਿਯੋ ਨਾਹਿ ਫੇਰੇ। ਧਸ੍ਯੋ ਜਾਇ ਕੈ ਵਾ ਤ੍ਰਿਯਾ ਕੇ ਸੁ ਡੇਰੇ। ੧੦।

ਚੌਪਈ

ਲਖਿ ਤ੍ਰਿਯ ਤਾਹਿ ਸੁ ਭੇਖ ਬਨਾਯੋ। ਫੂਲ ਪਾਨ ਅਰੁ ਕੈਫ ਮੰਗਾਯੋ।
ਆਗੇ ਟਰਿ ਤਾ ਕੋ ਤਿਨ ਲੀਨਾ। ਚਿਤ ਕਾ ਸੋਕ ਦੂਰਿ ਕਰਿ ਦੀਨਾ। ੧੧।

ਦੋਹਰਾ

ਬਸਤ੍ਰ ਪਹਿਰਿ ਬਹੁ ਮੋਲ ਕੇ ਅਤਿਥ ਭੇਸ ਕੋ ਡਾਰਿ।
ਤਵਨ ਸੇਜ ਸੋਭਿਤ ਕਰੀ ਉਤਮ ਭੇਖ ਸੁਧਾਰਿ। ੧੨।
ਤਬ ਤਾ ਸੋ ਤ੍ਰਿਯ ਯੋ ਕਹੀ ਭੋਗ ਕਰਹੁ ਮੁਹਿ ਸਾਥ।
ਪਸੁ ਪਤਾਰਿ ਦੁਖ ਦੈ ਘਨੇ ਮੈ ਬੇਚੀ ਤਵ ਹਾਥ। ੧੩।
ਰਾਇ ਚਿਤ ਚਿੰਤਾ ਕਰੀ ਬੈਠੇ ਤਾਹੀ ਠੋਰ।
ਮੰਤ੍ਰ ਲੈਨ ਆਯੋ ਹੁਤੇ ਭਈ ਔਰ ਕੀ ਔਰ। ੧੪।

ਅਤਿਲ

ਭਏ ਪੂਜ ਤੇ ਕਹਾ ਗੁਮਾਨ ਨ ਕੀਜਿਯੈ।
ਧਨੀ ਭਏ ਤੇ ਦੁਖਯਨ ਨਿਧਨ ਨ ਦੀਜਿਯੈ।
ਰੂਪ ਭਯੋ ਤੇ ਕਹਾ ਐਠ ਨਹਿ ਠਾਨਿਯੈ।
ਹੋ ਧਨ ਜੋਬਨ ਦਿਨ ਚਾਰਿ ਪਾਹੁਨੋ ਜਾਨਿਯੈ। ੧੫।

ਛੰਦ

ਧਰਮ ਕਰੇ ਸੁਭ ਜਨਮ ਧਰਮ ਤੇ ਰੂਪਹਿ ਪੈਯੈ।
ਧਰਮ ਕਰੇ ਧਨ ਧਾਮ ਧਰਮ ਤੇ ਰਾਜ ਸੁਹੈਯੈ।
ਕਹਿਯੋ ਤੁਹਾਰੋ ਮਾਨਿ ਧਰਮ ਕੈਸੇ ਕੈ ਛੋਰੋ।
ਮਹਾ ਨਰਕ ਕੇ ਬੀਚ ਦੇਹ ਅਪਨੀ ਕ੍ਯੋ ਬੋਰੋ। ੧੬।
ਕਹਿਯੋ ਤੁਹਾਰੋ ਮਾਨਿ ਭੋਗ ਤੋਸੇ ਨਹਿ ਕਰਿਹੋ।
ਕੁਲਿ ਕਲੰਕ ਕੇ ਹੇਤ ਅਧਿਕ ਮਨ ਭੀਤਰ ਡਰਿਹੋ।
ਛੋਰਿ ਬ੍ਰਾਹਮਣ ਨਾਰਿ ਕੋਲ ਤੋ ਸੋ ਨ ਕਮਾਊ।
ਧਰਮਰਾਜ ਕੀ ਸਭਾ ਠੋਰ ਕੈਸੇ ਕਰਿ ਪਾਊ। ੧੭।

ਦੋਹਰਾ

ਕਾਮਾਤੁਰ ਹੂੰ ਜੋ ਤ੍ਰਿਯਾ ਆਵਤ ਨਰ ਕੇ ਪਾਸ।
ਮਹਾ ਨਰਕ ਸੋ ਡਾਰਿਯੈ ਦੈ ਜੋ ਜਾਨ ਨਿਰਾਸ। ੧੮।
ਪਾਇ ਪਰਤ ਮੋਰੋ ਸਦਾ ਪੂਜ ਕਹਤ ਹੈ ਮੋਹਿ।
ਤਾ ਸੋ ਰੀਝ ਰਮ੍ਯੋ ਚਹਤ ਲਾਜ ਨ ਆਵਤ ਤੋਹਿ। ੧੯।

ਭੁਜੰਗ ਛੰਦ

ਉਹ ਰਾਜਾ ਸਾਧ ਦਾ ਭੇਸ ਧਾਰ ਕੇ ਅਤੇ ਆਪਣੇ ਮਨ ਵਿਚ ਭਗਵਤੀ ਦਾ ਸਿਮਰਨ ਕਰਦਾ ਹੋਇਆ ਚਲ ਪਿਆ। (ਉਹ) ਸੌਣ ਵੇਲੇ ਉਸ ਵਲ ਚਲ ਪਿਆ ਅਤੇ ਫਿਰ ਵਾਪਸ ਨ ਮੁੜਿਆ; ਸਿਧਾ ਉਸ ਇਸਤਰੀ ਦੇ ਡੇਰੇ ਜਾ ਪਹੁੰਚਿਆ। ੧੦।

ਚੌਪਈ

ਇਸਤਰੀ ਨੇ ਉਸ ਨੂੰ ਵੇਖ ਕੇ (ਆਪਣਾ) ਸਰੂਪ ਸੰਵਾਰਿਆ। ਫੁਲ, ਪਾਨ ਅਤੇ ਸ਼ਰਾਬ ਮੰਗਾਈ। ਉਸ ਨੇ ਰਾਜੇ ਨੂੰ ਅਗੋਂ ਲਿਆ ਅਤੇ ਆਪਣੇ ਚਿਤ ਦਾ ਦੁਖ ਦੂਰ ਕਰ ਦਿੱਤਾ। ੧੧।

ਦੋਹਰਾ

(ਰਾਜੇ ਨੇ) ਸਾਧ ਦੇ ਭੇਸ ਨੂੰ ਉਤਾਰ ਕੇ ਵੱਡ ਮੁਲੇ ਬਸਤ੍ਰ ਪਾ ਲਏ। ਚੰਗੀ ਤਰ੍ਹਾਂ ਸੁਸਜਿਤ ਹੋ ਕੇ ਉਸ ਦੀ ਸੇਜ ਨੂੰ ਸੁਸ਼ੋਭਿਤ ਕੀਤਾ। ੧੨। ਤਦ ਉਸ ਨੂੰ ਇਸਤਰੀ ਨੇ ਇਸ ਤਰ੍ਹਾਂ ਕਿਹਾ ਕਿ ਮੇਰੇ ਨਾਲ ਰਤੀ-ਕ੍ਰੀੜਾ ਕਰੋ ਕਿਉਂਕਿ ਸ਼ਿਵ ਦੇ ਵੈਰੀ (ਕਾਮ ਦੇਵ) ਨੇ ਮੈਨੂੰ ਬਹੁਤ ਦੁਖ ਦਿੱਤਾ ਹੈ, (ਇਸ ਲਈ) ਮੈਂ ਤੁਹਾਡੇ ਹੱਥ ਵਿਚ ਵਿਕ ਚੁਕੀ ਹਾਂ। ੧੩। ਰਾਜੇ ਨੇ ਉਸ ਥਾਂ ਤੇ ਬੈਠ ਕੇ ਮਨ ਵਿਚ ਵਿਚਾਰ ਕੀਤਾ ਕਿ (ਮੈਂ ਤਾਂ) ਮੰਤਰ ਲੈਣ ਆਇਆ ਸਾਂ, (ਪਰ ਇਥੇ ਤਾਂ) ਹੋਰ ਦੀ ਹੋਰ ਹੀ (ਗੱਲ) ਬਣ ਗਈ ਹੈ। ੧੪।

ਅੰਤਲ

(ਇਸਤਰੀ ਨੇ ਕਿਹਾ) ਜੇ ਪੂਜਣ ਯੋਗ ਹੋ ਗਏ ਤਾਂ ਕੀ ਹੋ ਗਿਆ, (ਫਿਰ ਵੀ) ਹੰਕਾਰ ਨਹੀਂ ਕਰਨਾ ਚਾਹੀਦਾ। ਜੇ ਧਨਵਾਨ ਹੋ ਗਏ ਤਾਂ ਨਿਰਧਨਾਂ ਨੂੰ ਦੁਖ ਨਹੀਂ ਦੇਣਾ ਚਾਹੀਦਾ। ਜੇ ਰੂਪਵਾਨ ਹੋ ਗਏ ਤਾਂ ਕੀ ਹੋਇਆ, ਆਕੜਨਾ ਨਹੀਂ ਚਾਹੀਦਾ। ਧਨ ਅਤੇ ਜੋਬਨ ਨੂੰ ਚਾਰ ਦਿਨਾਂ ਦਾ ਪ੍ਰਾਹੁਣਾ ਹੀ ਸਮਝਣਾ ਚਾਹੀਦਾ ਹੈ। ੧੫।

ਛੰਦ

(ਰਾਜੇ ਨੇ ਕਿਹਾ) ਧਰਮ (ਕਰਮ) ਕਰਨ ਨਾਲ ਸੁਭ ਜਨਮ (ਪ੍ਰਾਪਤ ਹੁੰਦਾ ਹੈ) ਅਤੇ ਧਰਮ ਤੋਂ ਹੀ ਰੂਪ ਦੀ ਪ੍ਰਾਪਤੀ ਹੁੰਦੀ ਹੈ। ਧਰਮ (ਕਰਮ) ਕਰਨ ਨਾਲ ਧਨ ਅਤੇ ਧਾਮ (ਮਿਲਦੇ ਹਨ) ਅਤੇ ਧਰਮ (ਕਰਮ) ਨਾਲ ਹੀ ਰਾਜ ਸ਼ੋਭਾਸ਼ਾਲੀ ਹੁੰਦਾ ਹੈ। ਤੇਰਾ ਕਿਹਾ ਮੰਨ ਕੇ (ਮੈਂ) ਧਰਮ ਨੂੰ ਕਿਸ ਤਰ੍ਹਾਂ ਛੱਡ ਦਿਆਂ ਅਤੇ ਆਪਣੀ ਦੇਹ ਨੂੰ ਮਹਾ ਨਰਕ ਵਿਚ ਕਿਉਂ ਡੋਬਾਂ। ੧੬।

ਤੇਰਾ ਕਿਹਾ ਮਨ ਕੇ ਮੈਂ ਤੇਰੇ ਨਾਲ ਰਤੀ-ਕ੍ਰੀੜਾ ਨਹੀਂ ਕਰਾਂਗਾ। ਕੁਲ ਨੂੰ ਕਲੰਕ ਲਗ ਜਾਣ ਕਰ ਕੇ (ਮੈਂ) ਮਨ ਵਿਚ ਬਹੁਤ ਡਰਦਾ ਹਾਂ। (ਮੈਂ ਆਪਣੀ) ਵਿਆਹੀ ਹੋਈ ਇਸਤਰੀ ਨੂੰ ਛੱਡ ਕੇ ਤੇਰੇ ਨਾਲ ਕਾਮ-ਕੋਲ ਨਹੀਂ ਕਰਾਂਗਾ। (ਅਜਿਹਾ ਕਰਨ ਨਾਲ ਮੈਂ) ਧਰਮਰਾਜ ਦੀ ਸਭਾ ਵਿਚ ਸਥਾਨ ਕਿਸ ਤਰ੍ਹਾਂ ਪ੍ਰਾਪਤ ਕਰਾਂਗਾ। ੧੭।

ਦੋਹਰਾ

(ਇਸਤਰੀ ਨੇ ਉੱਤਰ ਦਿੱਤਾ) ਕਾਮ ਤੋਂ ਦੁਖੀ ਹੋ ਕੇ ਜੇ (ਕੋਈ) ਇਸਤਰੀ ਮਰਦ ਕੋਲ ਆਉਂਦੀ ਹੈ, ਜੋ (ਮਰਦ ਉਸ ਨੂੰ) ਨਿਰਾਸ਼ ਜਾਣ ਦਿੰਦਾ ਹੈ, (ਉਸ ਨੂੰ) ਮਹਾਨ ਨਰਕ ਵਿਚ ਸੁਟਣਾ ਚਾਹੀਦਾ ਹੈ। ੧੮। (ਰਾਜੇ ਨੇ ਕਿਹਾ) (ਤੂੰ) ਸਦਾ ਮੇਰੇ ਪੈਰੀਂ ਪੈਂਦੀ ਹੈਂ ਅਤੇ ਮੇਰੀ ਪੂਜਾ ਕਰਦੀ ਹੈਂ। ਉਸ (ਵਿਅਕਤੀ) ਨਾਲ ਰੀਝ ਕੇ ਤੂੰ ਕਾਮ-ਕੋਲ ਕਰਨਾ ਚਾਹੁੰਦੀ ਹੈਂ, ਕੀ ਤੈਨੂੰ ਲੱਜਾ ਨਹੀਂ ਆਉਂਦੀ। ੧੯।

ਕ੍ਰਿਸਨ ਪੂਜ ਜਗ ਕੇ ਭਏ ਕੀਨੀ ਰਾਸਿ ਬਨਾਇ।
 ਭੋਗ ਰਾਧਿਕਾ ਸੋ ਕਰੇ ਪਰੇ ਨਰਕ ਨਹਿ ਜਾਇ। ੨੦।
 ਪੰਚ ਤਤ ਲੈ ਬ੍ਰਹਮ ਕਰ ਕੀਨੀ ਨਰ ਕੀ ਦੇਹ।
 ਕੀਯਾ ਆਪ ਹੀ ਤਿਨ ਬਿਖੈ ਇਸਤ੍ਰੀ ਪੁਰਖ ਸਨੇਹ। ੨੧।

ਚੌਪਈ

ਤਾ ਤੇ ਆਨ ਰਮੋ ਮੋਹਿ ਸੰਗਾ। ਬ੍ਰਯਾਪਤ ਮੁਰ ਤਨ ਅਧਿਕ ਅਨੰਗਾ।
 ਆਜ ਮਿਲੇ ਤੁਮਰੇ ਬਿਨੁ ਮਰਿਹੋ। ਬਿਰਹਾਨਲ ਕੇ ਭੀਤਰਿ ਜਰਿਹੋ। ੨੨।

ਦੋਹਰਾ

ਅੰਗ ਤੇ ਭਯੋ ਅਨੰਗ ਤੋ ਦੇਤ ਮੋਹਿ ਦੁਖ ਆਇ।
 ਮਹਾ ਰੁਦ੍ਰ ਜੂ ਕੋ ਪਕਰਿ ਤਾਹਿ ਨ ਦਯੋ ਜਰਾਇ। ੨੩।

ਛੰਦ

ਧਰਹੁ ਧੀਰਜ ਮਨ ਬਾਲ ਮਦਨ ਤੁਮਰੋ ਕਸ ਕਰਿ ਹੈ।
 ਮਹਾ ਰੁਦ੍ਰ ਕੋ ਧ੍ਯਾਨ ਧਰੋ ਮਨ ਬੀਚ ਸੁ ਡਰਿ ਹੈ।
 ਹਮ ਨ ਤੁਮਾਰੇ ਸੰਗ ਭੋਗ ਰੁਚਿ ਮਾਨਿ ਕਰੈਗੇ।
 ਤ੍ਯਾਗਿ ਧਰਮ ਕੀ ਨਾਰਿ ਤੋਹਿ ਕਬਹੂੰ ਨ ਬਰੈਗੇ। ੨੪।

ਅਤਿਲ

ਕਹਿਯੋ ਤਿਹਾਰੋ ਮਾਨਿ ਭੋਗ ਤੋਸੋ ਕ੍ਯੋ ਕਰਿਯੈ।
 ਘੋਰ ਨਰਕ ਕੇ ਬੀਚ ਜਾਇ ਪਰਬੇ ਤੇ ਡਰਿਯੈ।
 ਤਬ ਆਲਿੰਗਨ ਕਰੇ ਧਰਮ ਅਰਿ ਕੈ ਮੁਹਿ ਗਹਿ ਹੈ।
 ਹੋ ਅਤਿ ਅਪਜਸ ਕੀ ਕਥਾ ਜਗਤ ਮੋ ਕੋ ਨਿਤਿ ਕਹਿ ਹੈ। ੨੫।
 ਚਲੈ ਨਿੰਦ ਕੀ ਕਥਾ ਬਕਤੁ ਕਸ ਤਿਸੈ ਦਿਖੈਹੋ।
 ਧਰਮ ਰਾਜ ਕੀ ਸਭਾ ਜੂਥ ਕੈਸੇ ਕਰਿ ਦੈਹੋ।
 ਛਾਡਿ ਯਰਾਨਾ ਬਾਲ ਖੁਯਾਲ ਹਮਰੇ ਨਹਿ ਪਰਿਯੈ।
 ਕਹੀ ਸੁ ਹਮ ਸੋ ਕਹੀ ਬਹੁਚਿ ਯਹ ਕਹਿਯੋ ਨ ਕਰਿਯੈ। ੨੬।
 ਨੂਪ ਕੁਅਰਿ ਯੋ ਕਹੀ ਭੋਗ ਮੋ ਸੋ ਪਿਯ ਕਰਿਯੈ।
 ਪਰੇ ਨ ਨਰਕ ਕੇ ਬੀਚ ਅਧਿਕ ਚਿਤ ਮਾਹਿ ਨ ਡਰਿਯੈ।
 ਨਿੰਦ ਤਿਹਾਰੀ ਲੋਗ ਕਹਾ ਕਰਿ ਕੈ ਮੁਖ ਕਰਿ ਹੈ।
 ਤ੍ਰਾਸ ਤਿਹਾਰੇ ਸੋ ਸੁ ਅਧਿਕ ਚਿਤ ਭੀਤਰ ਡਰਿ ਹੈ। ੨੭।
 ਤੋ ਕਰਿ ਹੈ ਕੋਊ ਨਿੰਦ ਕਛੂ ਜਬ ਭੇਦ ਲਹੈਗੇ।
 ਜੋ ਲਖਿ ਹੈ ਕੋਊ ਬਾਤ ਤ੍ਰਾਸ ਤੇ ਮੋਨਿ ਰਹੈਗੇ।
 ਆਜੁ ਹਮਾਰੇ ਸਾਥ ਮਿਤ੍ਰ ਰੁਚਿ ਸੋ ਰਤਿ ਕਰਿਯੈ।
 ਹੋ ਨਾਤਰ ਛਾਡੋ ਟਾਂਗ ਤਰੇ ਅਬਿ ਹੋਇ ਨਿਕਰਿਯੈ। ੨੮।

(ਇਸਤਰੀ ਨੇ ਉੱਤਰ ਵਿਚ ਕਿਹਾ)। ਕ੍ਰਿਸ਼ਨ ਜਗਤ ਵਿਚ ਪੂਜੇ ਜਾਂਦੇ ਸਨ, ਉਨ੍ਹਾਂ ਨੇ ਵੀ ਰਾਸ-ਲੀਲਾ ਰਚੀ ਸੀ। (ਉਹ) ਰਾਧਾ ਨਾਲ ਰਤੀ-ਕ੍ਰੀੜਾ ਕਰਦੇ ਸਨ (ਪਰ ਉਹ) ਨਰਕ ਵਿਚ ਨਹੀਂ ਪਏ। ੨੦। ਬ੍ਰਹਮ (ਜਾਂ ਬ੍ਰਹਮਾ) ਨੇ ਪੰਜ ਤੱਤਾਂ ਤੋਂ ਮਰਦ ਦੀ ਦੇਹ ਬਣਾਈ ਹੈ ਅਤੇ ਆਪ ਹੀ ਉਸ ਵਿਚ ਇਸਤਰੀ-ਪੁਰਸ਼ ਦੇ ਪਿਆਰ ਦੀ ਵਿਵਸਥਾ ਕੀਤੀ ਹੈ। ੨੧।

ਚੌਪਈ

ਇਸ ਲਈ ਮੇਰੇ ਨਾਲ ਕਾਮ-ਕੋਲ ਕਰੋ, (ਕਿਉਂਕਿ) ਮੇਰੇ ਸ਼ਰੀਰ ਵਿਚ ਕਾਮ ਭਾਵ ਬਹੁਤ ਪਸਰ ਗਿਆ ਹੈ। ਅਜ ਤੁਹਾਡੇ ਨਾਲ ਸੰਯੋਗ ਪ੍ਰਾਪਤ ਕੀਤੇ ਬਿਨਾ ਮਰ ਜਾਵਾਂਗੀ ਅਤੇ ਵਿਯੋਗ ਦੀ ਅੱਗ ਵਿਚ ਸੜ ਜਾਵਾਂਗੀ। ੨੨।

ਦੋਹਰਾ

(ਮੇਰੇ) ਸ਼ਰੀਰ ਵਿਚ ਕਾਮ ਪਸਰ ਗਿਆ ਹੈ ਅਤੇ ਮੈਨੂੰ ਆ ਕੇ ਬਹੁਤ ਦੁਖ ਦਿੰਦਾ ਹੈ। ਉਸ ਨੂੰ ਸ਼ਿਵ ਜੀ ਨੇ ਪਕੜ ਕੇ ਸਾੜ ਹੀ ਕਿਉਂ ਨ ਦਿੱਤਾ (ਤਾਂ ਜੋ ਮੇਰੀ ਅਜਿਹੀ ਦਸ਼ਾ ਨ ਕਰ ਸਕਦਾ)। ੨੩।

ਛੰਦ

(ਰਾਜੇ ਨੇ ਕਿਹਾ)। ਹੇ ਬਾਲਾ! ਮਨ ਵਿਚ ਧੀਰਜ ਧਰ, ਕਾਮ ਦੇਵ ਤੇਰਾ ਕੀ ਕਰੇਗਾ? (ਤੂੰ) ਮਨ ਵਿਚ ਮਹਾ ਰੁਦ੍ਰ ਦਾ ਧਿਆਨ ਧਰ, ਉਹ ਡਰ ਜਾਵੇਗਾ। ਮੈਂ ਤੇਰੇ ਨਾਲ ਰੁਚੀ ਪੂਰਵਕ ਕਾਮ-ਕ੍ਰੀੜਾ ਨਹੀਂ ਕਰਾਂਗਾ। (ਮੈਂ ਆਪਣੀ) ਧਰਮ ਪਤਨੀ ਨੂੰ ਛੱਡ ਕੇ ਤੈਨੂੰ ਕਦੇ ਵੀ ਨਹੀਂ ਵਰਾਂਗਾ। ੨੪।

ਅੰਤਿਮ

ਤੇਰਾ ਕਿਹਾ ਮਨ ਕੇ (ਮੈਂ) ਤੇਰੇ ਨਾਲ ਕਾਮ-ਕ੍ਰੀੜਾ ਕਿਉਂ ਕਰਾਂ? (ਮੈਂ) ਭਿਆਨਕ ਨਰਕ ਵਿਚ ਜਾ ਪੈਣ ਤੋਂ ਡਰਦਾ ਹਾਂ। ਤੇਰੇ ਨਾਲ ਸੰਯੋਗ ਕਰਨ ਨਾਲ ਮੈਂ ਧਰਮ ਦੇ ਵੈਰੀ ਨੂੰ ਗ੍ਰਹਿਣ ਕਰਾਂਗਾ (ਅਰਥਾਤ ਧਰਮ ਦੇ ਉਲਟ ਕੰਮ ਕਰਾਂਗਾ)। (ਇਸ ਨਾਲ) ਜਗਤ ਵਿਚ ਨਿੱਤ ਮੇਰੇ ਅਪਜਸ ਦੀ ਕਥਾ ਚਲ ਪਏਗੀ। ੨੫।

ਨਿੰਦਿਆ ਦੀ ਕਥਾ ਚਲ ਪੈਣ ਨਾਲ (ਮੈਂ ਆਪਣਾ) ਮੂੰਹ (ਜਗਤ ਨੂੰ) ਕਿਵੇਂ ਦਿਖਾਵਾਂਗਾ। ਧਰਮਰਾਜ ਦੀ ਸਭਾ ਵਿਚ (ਸੁਆਲਾਂ ਦਾ) ਉੱਤਰ ਕਿਸ ਤਰ੍ਹਾਂ ਦਿਆਂਗਾ। ਹੇ ਬਾਲਾ! ਮੇਰੇ ਨਾਲ ਯਾਰਾਨਾ ਛੱਡ ਦੇ ਅਤੇ ਮੇਰੇ ਖਿਆਲ ਨ ਪੈ। (ਜੋ) ਮੈਨੂੰ ਕਹਿ ਦਿੱਤਾ, ਸੋ ਕਹਿ ਦਿੱਤਾ, ਫਿਰ (ਅਜਿਹਾ) ਕਹਿਣ ਦਾ (ਉਦਮ) ਨ ਕਰਨਾ। ੨੬।

ਨੂਪ ਕੁਆਰਿ (ਕੌਰ) ਨੇ ਇਸ ਤਰ੍ਹਾਂ ਕਿਹਾ ਕਿ ਹੇ ਪ੍ਰਿਯ! (ਜੇ ਤੁਸੀਂ) ਮੇਰੇ ਨਾਲ ਭੋਗ ਕਰੋਗੇ ਤਾਂ ਨਰਕ ਵਿਚ ਨਹੀਂ ਪਵੋਗੇ, (ਇਸ ਲਈ) ਚਿਤ ਵਿਚ ਬਹੁਤ ਨ ਡਰੋ। ਤੁਹਾਡੀ ਨਿੰਦਿਆ ਲੋਕੀ ਕਿਵੇਂ ਮੂੰਹ ਨਾਲ ਕਰਨਗੇ (ਕਿਉਂਕਿ) ਉਹ ਤੁਹਾਡੇ ਡਰ ਤੋਂ ਮਨ ਵਿਚ ਬਹੁਤ ਭੈ ਭੀਤ ਹੁੰਦੇ ਹਨ। ੨੭।

ਤਦ ਹੀ ਕੋਈ ਤੁਹਾਡੀ ਨਿੰਦਿਆ ਕਰੇਗਾ, ਜਦ (ਉਸ ਨੂੰ) ਭੇਦ ਪਤਾ ਲਗੇਗਾ। ਜੇ ਕੋਈ ਗੱਲ ਜਾਣ ਵੀ ਲਏਗਾ ਤਾਂ ਤੁਹਾਡੇ ਡਰ ਦੇ ਮਾਰੇ ਚੁਪ ਹੀ ਰਹੇਗਾ। ਹੇ ਮਿਤਰ! ਅਜ (ਤੁਸੀਂ) ਮੇਰੇ ਨਾਲ ਰੁਚੀ ਪੂਰਵਕ ਰਤੀ-ਕ੍ਰੀੜਾ ਕਰੋ, ਨਹੀਂ ਤਾਂ ਹੁਣ ਮੇਰੀ ਟੰਗ ਹੇਠੋਂ ਨਿਕਲ ਕੇ ਚਲੇ ਜਾਓ। ੨੮।

ਟਾਂਗ ਤਰੇ ਸੋ ਜਾਇ ਕੇਲ ਕੈ ਜਾਹਿ ਨ ਆਵੈ।
 ਬੈਠਿ ਨਿਫੁੰਸਕ ਰਹੈ ਰੈਨਿ ਸਿਗਰੀ ਨ ਬਜਾਵੈ।
 ਬਧੇ ਧਰਮ ਕੇ ਮੈ ਨ ਭੋਗ ਤੁਹਿ ਸਾਥ ਕਰਤ ਹੋ।
 ਜਗ ਅਪਜਸ ਕੇ ਹੇਤ ਅਧਿਕ ਚਿਤ ਬੀਚ ਡਰਤ ਹੋ। ੨੯।
 ਕੋਟਿ ਜਤਨ ਤੁਮ ਕਰੋ ਭਜੇ ਬਿਨੁ ਤੋਹਿ ਨ ਛੋਰੋ।
 ਗਹਿ ਆਪਨ ਕਰ ਆਜੁ ਸਗਰ ਤੋ ਕੋ ਨਿਸ ਭੋਰੋ।
 ਮੀਤ ਤਿਹਾਰੇ ਹੇਤ ਕਾਸਿ ਕਰਵਤ ਹੂੰ ਲੈਹੋ।
 ਹੋ ਧਰਮਰਾਜ ਕੀ ਸਭਾ ਜ੍ਯਾਥ ਠਾਢੀ ਹੂੰ ਦੈਹੋ। ੩੦।

ਆਜੁ ਪਿਯਾ ਤਵ ਸੰਗ ਸੇਜੁ ਰੁਚਿ ਮਾਨ ਸੁਹੈ ਹੋ।
 ਮਨ ਭਾਵਤ ਕੇ ਭੋਗ ਰੁਚਿਤ ਚਿਤ ਮਾਹਿ ਕਮੈ ਹੋ।
 ਆਜੁ ਸੁ ਰਤਿ ਸਭ ਰੈਨਿ ਭੋਗ ਸੁੰਦਰ ਤਵ ਕਰਿਹੋ।
 ਸਿਵ ਬੈਰੀ ਕੇ ਦਰਪ ਸਕਲ ਮਿਲਿ ਤੁਮੈ ਪ੍ਰਹਰਿਹੋ। ੩੧।

ਰਾਇ ਬਾਚ

ਪ੍ਰਥਮ ਛਤ੍ਰਿ ਕੇ ਧਾਮ ਦਿਯੋ ਬਿਧਿ ਜਨਮ ਹਮਾਰੋ।
 ਬਹੁਰਿ ਜਗਤ ਕੇ ਬੀਚ ਕਿਯੋ ਕੁਲ ਅਧਿਕ ਉਜਿਯਾਰੋ।
 ਬਹੁਰਿ ਸਭਨ ਮੈ ਬੈਠਿ ਆਪੁ ਕੇ ਪੂਜ ਕਹਾਊ।
 ਹੋ ਰਮੇ ਤੁਹਾਰੇ ਸਾਥ ਨੀਚ ਕੁਲ ਜਨਮਹਿ ਪਾਊ। ੩੨।
 ਕਹਾ ਜਨਮ ਕੀ ਬਾਤ ਜਨਮ ਸਭ ਕਰੇ ਤਿਹਾਰੋ।
 ਰਮੇ ਨ ਹਮ ਸੋ ਆਜੁ ਐਸ ਘਟਿ ਭਾਗ ਹਮਾਰੋ।
 ਬਿਰਹ ਤਿਹਾਰੇ ਲਾਲ ਬੈਠਿ ਪਾਵਕ ਮੋ ਬਰਿਯੈ।
 ਹੋ ਪੀਵ ਹਲਾਹਲ ਆਜੁ ਮਿਲੇ ਤੁਮਰੇ ਬਿਨੁ ਮਰਿਯੈ। ੩੩।

ਦੋਹਰਾ

ਰਾਇ ਡਰਿਯੋ ਜਉ ਦੈ ਮੁਝੈ ਸ੍ਰੀ ਭਗਵਤਿ ਕੀ ਆਨ।
 ਸੰਕ ਤ੍ਯਾਗ ਯਾ ਸੋ ਰਮੇ ਕਰਿਹੋ ਨਰਕ ਪਯਾਨ। ੩੪।
 ਚਿਤ ਕੇ ਸੋਕ ਨਿਵਰਤ ਕਰਿ ਰਮੇ ਹਮਾਰੇ ਸੰਗ।
 ਮਿਲੇ ਤਿਹਾਰੇ ਬਿਨੁ ਅਧਿਕ ਬ੍ਯਾਪਤ ਮੋਹਿ ਅਨੰਗ। ੩੫।
 ਨਰਕ ਪਰਨ ਤੇ ਮੈ ਡਰੋ ਕਰੋ ਨ ਤੁਮ ਸੋ ਸੰਗ।
 ਤੇ ਤਨ ਮੋ ਤਨ ਕੈਸਉ ਬ੍ਯਾਪਤ ਅਧਿਕ ਅਨੰਗ। ੩੬।

ਛੰਦ

ਤਰੁਨ ਕਰਿਯੋ ਬਿਧਿ ਤੋਹਿ ਤਰੁਨਿ ਹੀ ਦੇਹ ਹਮਾਰੋ।
 ਲਖੇ ਤੁਮੈ ਤਨ ਆਜੁ ਮਦਨ ਬਸਿ ਭਯੋ ਹਮਾਰੋ।
 ਮਨ ਕੋ ਭਰਮ ਨਿਵਾਰਿ ਭੋਗ ਮੋਰੇ ਸੰਗਿ ਕਰਿਯੈ।
 ਨਰਕ ਪਰਨ ਤੇ ਨੈਕ ਅਪਨ ਚਿਤ ਬੀਚ ਨ ਡਰਿਯੈ। ੩੭।

(ਰਾਜੇ ਨੇ ਉੱਤਰ ਦਿੱਤਾ) ਟੰਗ ਹੇਠੋਂ ਉਹ ਲੰਘ ਕੇ ਜਾਏ ਜਿਸ ਨੂੰ ਕਾਮ-ਕੋਲ ਕਰਨੀ ਨ ਆਉਂਦੀ ਹੋਏ। ਸਾਰੀ ਰਾਤ ਨਿਪੁੰਸਕ ਵਾਂਗ ਬੈਠ ਕੇ ਕਾਮ-ਕ੍ਰੀੜਾ ਨ ਕਰੇ। ਮੈਂ ਤਾਂ ਧਰਮ ਦਾ ਬੰਨ੍ਹਿਆ ਹੋਇਆ ਤੇਰੇ ਨਾਲ ਕਾਮ-ਕ੍ਰੀੜਾ ਨਹੀਂ ਕਰਦਾ (ਕਿਉਂਕਿ) ਜਗਤ ਦੇ ਅਪਜਸ ਕਰ ਕੇ ਮਨ ਵਿਚ ਬਹੁਤ ਡਰਦਾ ਹਾਂ।੨੯।

(ਅਗੋਂ ਇਸਤਰੀ ਕਹਿੰਦੀ ਹੈ) ਤੁਸੀਂ ਅਨੇਕਾਂ ਯਤਨ ਕਰ ਲਵੋ, (ਪਰ ਅਜ ਮੈਂ) ਬਿਨਾ ਰਤੀ-ਕੋਲ ਕੀਤੇ ਤੁਹਾਨੂੰ ਨਹੀਂ ਛਡਾਂਗੀ। ਅਜ ਮੈਂ ਆਪਣੇ ਹੱਥ ਨਾਲ ਤੁਹਾਨੂੰ ਪਕੜੀ ਰਖਾਂਗੀ ਅਤੇ ਸਾਰੀ ਰਾਤ ਰਤੀ-ਕ੍ਰੀੜਾ ਕਰਾਂਗੀ (ਅਰਥਾਂਤਰ ਸਾਰੀ ਰਾਤ ਤੋਂ ਸਵੇਰ ਤਕ ਤੁਹਾਨੂੰ ਆਪਣੇ ਹੱਥ ਨਾਲ ਪਕੜੀ ਰਖਾਂਗੀ)। ਹੇ ਮਿਤਰ! ਤੁਹਾਡੇ ਲਈ (ਤਾਂ ਮੈਂ) ਕਾਸ਼ੀ ਵਿਚ ਆਰੇ (ਨਾਲ ਚੀਰੀ) ਜਾਵਾਂਗੀ। ਧਰਮਰਾਜ ਦੀ ਸਭਾ ਵਿਚ ਡਟ ਕੇ ਜਵਾਬ ਦਿਆਂਗੀ।੩੦।

ਹੇ ਪ੍ਰਿਯ! ਅਜ ਤੁਹਾਡੇ ਨਾਲ ਰੁਚੀ ਪੂਰਵਕ ਸੇਜ ਮਾਣਾਂਗੀ। ਮਨ ਭਾਉਂਦੀ ਰਤੀ-ਕ੍ਰੀੜਾ ਰੁਚੀ ਪੂਰਵਕ ਕਮਾਵਾਂਗੀ। ਹੇ ਸੁੰਦਰ ਸਰੂਪ ਵਾਲੇ! ਅਜ ਸਾਰੀ ਰਾਤ ਪ੍ਰੇਮ ਸਹਿਤ ਮੈਂ ਤੁਹਾਡੇ ਨਾਲ ਕਾਮ-ਕੋਲ ਕਰਾਂਗੀ। ਤੁਹਾਡੇ ਨਾਲ ਮਿਲ ਕੇ ਸ਼ਿਵ ਦੇ ਵੈਰੀ ਕਾਮ ਦੇਵ ਦਾ ਸਾਰਾ ਹੰਕਾਰ ਖ਼ਤਮ ਕਰ ਦਿਆਂਗੀ।੩੧।

ਰਾਇ ਨੇ ਕਿਹਾ //

ਪਹਿਲਾਂ ਤਾਂ ਮੈਨੂੰ ਪਰਮਾਤਮਾ ਨੇ ਛਤ੍ਰੀ ਕੁਲ ਵਿਚ ਜਨਮ ਦਿੱਤਾ ਹੈ। ਫਿਰ ਸਾਡੀ ਕੁਲ ਨੂੰ ਜਗਤ ਵਿਚ ਬਹੁਤ ਮਾਣ ਦਿਵਾਇਆ ਹੈ। ਫਿਰ ਸਾਰਿਆਂ ਵਿਚ ਬੈਠ ਕੇ (ਮੈਂ) ਪੂਜਣਯੋਗ ਅਖਵਾਉਂਦਾ ਹਾਂ। (ਜੇ ਮੈਂ) ਤੇਰੇ ਨਾਲ ਰਤੀ-ਕ੍ਰੀੜਾ ਕਰਦਾ ਹਾਂ (ਤਾਂ) ਨੀਚ ਕੁਲ ਵਿਚ ਜਨਮ ਪਾਵਾਂਗਾ।੩੨।

(ਇਸਤਰੀ ਨੇ ਕਿਹਾ) ਜਨਮ ਦੀ ਕੀ ਗੱਲ ਹੈ, (ਇਹ) ਸਭ ਜਨਮ ਤੁਹਾਡੇ ਹੀ ਬਣਾਏ ਹੋਏ ਹਨ। (ਜੇ ਤੁਸੀਂ) ਅਜ ਮੇਰੇ ਨਾਲ ਰਮਣ ਨਹੀਂ ਕਰੋਗੇ (ਤਾਂ ਮੈਂ) ਇਸ ਨੂੰ ਆਪਣੀ ਬਦਕਿਸਮਤੀ ਸਮਝਾਂਗੀ। ਹੇ ਲਾਲ! (ਮੈਂ) ਤੁਹਾਡੇ ਵਿਯੋਗ ਦੀ ਅੱਗ ਵਿਚ ਬੈਠ ਕੇ ਸੜ ਮਰਾਂਗੀ ਅਤੇ ਤੁਹਾਡੇ ਨਾਲ ਸੰਯੋਗ ਕੀਤੇ ਬਿਨਾ (ਮੈਂ) ਜ਼ਹਿਰ ਪੀ ਕੇ ਮਰ ਜਾਵਾਂਗੀ।੩੩।

ਦੌਹਰਾ

ਰਾਜਾ (ਇਸ ਗੱਲੋਂ) ਡਰ ਗਿਆ ਕਿ ਜੇ ਮੈਨੂੰ ਇਹ ਸ੍ਰੀ ਭਗਵਤੀ (ਦੀ ਸੌਂਹ) ਆਣ ਦੇਵੇ ਤਾਂ (ਮਜਬੂਰੀ ਵਸ) ਸੰਗ ਤਿਆਗ ਕੇ ਇਸ ਨਾਲ ਰਮਣ ਕਰ ਕੇ ਨਰਕ ਵਿਚ ਜਾਣਾ ਪਵੇਗਾ।੩੪। (ਇਸਤਰੀ ਨੇ ਕਿਹਾ) ਹੇ ਰਾਜਨ! ਮੇਰੇ ਨਾਲ ਸੰਯੋਗ ਕਰ ਕੇ ਮਨ ਦੇ ਦੁਖ ਨੂੰ ਦੂਰ ਕਰ ਦਿਓ (ਕਿਉਂਕਿ) ਤੁਹਾਡਾ ਸੰਯੋਗ ਨ ਪ੍ਰਾਪਤ ਕਰਨ ਕਰ ਕੇ ਕਾਮ ਮੇਰੇ (ਸ਼ਰੀਰ ਵਿਚ) ਬਹੁਤ ਵਿਆਪਕ ਹੋ ਗਿਆ ਹੈ।੩੫। (ਰਾਜੇ ਨੇ ਕਿਹਾ) ਨਰਕ ਵਿਚ ਪੈਣ ਤੋਂ ਡਰਦਾ ਹੋਇਆ ਮੈਂ ਤੇਰੇ ਨਾਲ ਸੰਗ ਨਹੀਂ ਕਰਾਂਗਾ ਭਾਵੇਂ ਤੇਰੇ ਅਤੇ ਮੇਰੇ ਤਨ ਵਿਚ ਕਿਤਨਾ ਹੀ ਅਧਿਕ ਕਾਮ (ਕਿਉਂ ਨ) ਵਿਆਪਤ ਹੋ ਜਾਏ।੩੬।

ਛੰਦ

(ਇਸਤਰੀ ਨੇ ਕਿਹਾ) ਪਰਮਾਤਮਾ ਨੇ ਤੁਹਾਨੂੰ ਜਵਾਨ ਬਣਾਇਆ ਹੈ ਅਤੇ ਮੇਰੀ ਵੀ ਦੇਹ ਜਵਾਨ ਹੈ। ਤੁਹਾਡੇ ਸ਼ਰੀਰ ਨੂੰ ਵੇਖ ਕੇ ਅਜ ਮੇਰਾ (ਮਨ) ਕਾਮ ਦੇਵ ਦੇ ਵਸ ਵਿਚ ਹੋ ਗਿਆ ਹੈ। ਮਨ ਦਾ ਭਰਮ ਦੂਰ ਕਰ ਕੇ ਮੇਰੇ ਨਾਲ ਸੰਗ ਕਰੋ ਅਤੇ ਨਰਕ ਵਿਚ ਪੈਣ (ਦੀ ਗੱਲ) ਤੋਂ ਆਪਣੇ ਚਿਤ ਵਿਚ ਜ਼ਰਾ ਜਿੰਨਾ ਵੀ ਨ ਡਰੋ।੩੭।

ਦੋਹਰਾ

ਪੂਜ ਜਾਨਿ ਕਰ ਜੋ ਤਰੁਨਿ ਮੁਰਿ ਕੈ ਕਰਤ ਪਯਾਨ।
ਤਵਨਿ ਤਰੁਨਿ ਗੁਰ ਤਵਨ ਕੀ ਲਾਗਤ ਸੁਤਾ ਸਮਾਨ। ੩੮।

ਛੰਦ

ਕਹਾ ਤਰੁਨਿ ਸੇ ਪ੍ਰੀਤਿ ਨੇਹ ਨਹਿ ਓਰ ਨਿਬਾਹਿ।
ਏਕ ਪੁਰਖ ਕੋ ਛਾਡਿ ਔਰ ਸੁੰਦਰ ਨਰ ਚਾਹਿ।
ਅਧਿਕ ਤਰੁਨਿ ਰੁਚਿ ਮਾਨਿ ਤਰੁਨਿ ਜਾ ਸੇ ਹਿਤ ਕਰਹੀ।
ਹੋ ਤੁਰਤੁ ਮੁਤੁ ਕੋ ਧਾਮ ਨਗਨ ਆਗੇ ਕਰਿ ਧਰਹੀ। ੩੯।

ਦੋਹਰਾ

ਕਹਾ ਕਰੋ ਕੈਸੇ ਬਚੋ ਹ੍ਰਿਦੈ ਨ ਉਪਜਤ ਸਾਤ।
ਤੋਹਿ ਮਾਰਿ ਕੈਸੇ ਜਿਯੋ ਬਚਨ ਨੇਹ ਕੇ ਨਾਤ। ੪੦।

ਚੌਪਈ

ਰਾਇ ਚਿਤ ਇਹ ਭਾਤਿ ਬਿਚਾਰੋ। ਇਹਾ ਸਿਖ ਕੇਊ ਨ ਹਮਾਰੋ।
ਯਾਹਿ ਭਜੇ ਮੇਰੇ ਧ੍ਰਮ ਜਾਈ। ਭਾਜਿ ਚਲੋ ਤ੍ਰਿਯ ਦੇਤ ਗਹਾਈ। ੪੧।

ਤਾ ਤੇ ਯਾਕੀ ਉਸਤਤਿ ਕਰੋ। ਚਰਿਤ ਖੇਲਿ ਯਾ ਕੋ ਪਰਹਰੋ।
ਬਿਨੁ ਰਤਿ ਕਰੈ ਤਰਨਿ ਜਿਯ ਮਾਰੈ। ਕਵਨ ਸਿਖਯ ਮੁਹਿ ਆਨਿ ਉਬਾਰੈ। ੪੨।

ਅਤਿਲ

ਧੰਨ੍ਯ ਤਰੁਨਿ ਤਵ ਰੂਪ ਧੰਨ੍ਯ ਪਿਤੁ ਮਾਤ ਤਿਹਾਰੋ।
ਧੰਨ੍ਯ ਤਿਹਾਰੇ ਦੇਸ ਧੰਨ੍ਯ ਪ੍ਰਤਿਪਾਲਨ ਹਾਰੋ।
ਧੰਨ੍ਯ ਕੁਅਰਿ ਤਵ ਬਕ੍ਤ ਅਧਿਕ ਜਾ ਮੈ ਛਬਿ ਛਾਜੈ।
ਹੋ ਜਲਜ ਸੂਰ ਅਰੁ ਚੰਦ੍ਰ ਦ੍ਰੁਪ ਕੰਦ੍ਰੁਪ ਲਖਿ ਭਾਜੈ। ੪੩।
ਸੁਭ ਸੁਹਾਗ ਤਨ ਭਰੇ ਚਾਰੁ ਚੰਚਲ ਚਖੁ ਸੋਹਹਿ।
ਖਗ ਮ੍ਰਿਗ ਜਛ ਭੁਜੰਗ ਅਸੁਰ ਸੁਰ ਨਰ ਮੁਨਿ ਮੋਹਹਿ।
ਸਿਵ ਸਨਕਾਦਿਕ ਬਕਿਤ ਰਹਿਤ ਲਖਿ ਨੇਤ੍ਰ ਤਿਹਾਰੋ।
ਹੋ ਅਤਿ ਅਸਚਰਜ ਕੀ ਬਾਤ ਚੁਭਤ ਨਹਿ ਹ੍ਰਿਦੈ ਹਮਾਰੋ। ੪੪।

ਸਵੈਯਾ

ਪੌਢਤੀ ਅੰਕ ਪ੍ਰਜੰਕ ਲਲਾ ਕੋ ਲੈ ਕਾਹੂ ਸੇ ਭੇਦ ਨ ਭਾਖਤ ਜੀ ਕੋ।
ਕੇਲ ਕਮਾਤ ਬਹਾਤ ਸਦਾ ਨਿਸਿ ਮੈਨ ਕਲੇਲ ਨ ਲਾਗਤ ਫੀਕੋ।
ਜਾਗਤ ਲਾਜ ਬਢੀ ਤਹ ਮੈ ਡਰ ਲਾਗਤ ਹੈ ਸਜਨੀ ਸਭ ਹੀ ਕੋ।
ਤਾ ਤੇ ਬਿਚਾਰਤ ਹੋ ਚਿਤ ਮੈ ਇਹ ਜਾਗਨ ਤੇ ਸਖਿ ਸੇਵਨ ਨੀਕੋ। ੪੫।

ਦੋਹਰਾ

(ਰਾਜੇ ਨੇ ਕਿਹਾ) ਜੇ ਨੌਜਵਾਨ ਇਸਤਰੀ (ਮੈਨੂੰ) ਪੂਜਣ ਯੋਗ ਜਾਣ ਕੇ ਮੇਰੇ ਵਲ ਆਉਂਦੀ ਹੈ, ਉਹ ਇਸਤਰੀ ਉਸ ਗੁਰੂ ਦੀ ਧੀ ਦੇ ਸਮਾਨ ਲਗਦੀ ਹੈ।੩੮।

ਛੰਦ

ਇਸਤਰੀ ਨਾਲ ਪ੍ਰੇਮ ਕਰਨ ਦੀ ਕੀ (ਗੱਲ ਹੈ) (ਕਿਉਂਕਿ ਇਹ ਕਦੇ ਵੀ) ਪ੍ਰੇਮ ਨੂੰ ਉਤਕ ਤਕ ਨਹੀਂ ਨਿਭਾਉਂਦੀ। ਇਕ ਮਰਦ ਨੂੰ ਛੱਡ ਕੇ ਹੋਰ ਸੁੰਦਰ ਮਰਦ ਨੂੰ ਚਾਹੁਣ ਲਗਦੀ ਹੈ। ਜਿਸ ਮਰਦ ਨਾਲ ਇਸਤਰੀ ਜ਼ਿਆਦਾ ਪਿਆਰ ਕਰਦੀ ਹੈ, (ਉਹ ਉਸ ਅਗੇ) ਆਪਣੇ ਗੁਪਤ ਅੰਗ ਨੂੰ ਨੰਗਾ ਕਰ ਕੇ ਧਰ ਦਿੰਦੀ ਹੈ।੩੯।

ਦੋਹਰਾ

ਕੀ ਕਰਾਂ, ਕਿਵੇਂ ਬਚਾਂ, ਮਨ ਵਿਚ ਸ਼ਾਂਤੀ ਪੈਦਾ ਨਹੀਂ ਹੁੰਦੀ। (ਮੈਂ) ਤੈਨੂੰ ਮਾਰ ਕੇ ਕਿਵੇਂ ਜੀਵਾਂ, (ਤੇਰੇ) ਬੋਲ ਪ੍ਰੇਮ ਨਾਲ ਭਿੰਨੇ ਹੋਏ ਹਨ।੪੦।

ਚੌਪਈ

ਰਾਜੇ ਨੇ ਮਨ ਵਿਚ ਇਸ ਤਰ੍ਹਾਂ ਵਿਚਾਰ ਕੀਤਾ ਇਥੇ ਮੇਰਾ ਕੋਈ ਸਿੱਖ ਵੀ ਨਹੀਂ ਹੈ। ਇਸ ਨਾਲ ਰਮਣ ਕਰਨ ਤੇ ਮੇਰਾ ਧਰਮ ਜਾਂਦਾ ਹੈ ਅਤੇ ਜੇ ਭਜਦਾ ਹਾਂ (ਤਾਂ ਇਹ) ਇਸਤਰੀ (ਮੈਨੂੰ) ਪਕੜਾ ਦੇਵੇਗੀ।੪੧।

ਇਸ ਲਈ ਇਸ ਦੀ ਉਸਤਤ ਕਰਾਂ ਅਤੇ ਇਸ ਨਾਲ ਚਰਿਤ੍ਰ ਖੇਡ ਕੇ (ਇਸ ਤੋਂ) ਪਿਛਾ ਛੁੜਾਵਾਂ। ਰਤੀ-ਕ੍ਰੀੜਾ ਕੀਤੇ ਬਿਨਾ (ਇਹ) ਇਸਤਰੀ ਜੀਉਂਦੇ ਮਾਰ ਦੇਵੇਗੀ। ਕੌਣ (ਅਜਿਹਾ) ਸਿੱਖ ਹੋਵੇ (ਜੋ) ਮੈਨੂੰ ਆ ਕੇ ਬਚਾ ਲਏ?।੪੨।

ਅੰਤਲ

ਹੇ ਇਸਤਰੀ! ਤੇਰਾ ਰੂਪ ਧੰਨ ਹੈ ਅਤੇ ਤੇਰੇ ਮਾਤਾ ਪਿਤਾ ਧੰਨ ਹਨ। ਤੇਰਾ ਦੇਸ ਧੰਨ ਹੈ ਅਤੇ ਤੈਨੂੰ ਪਾਲਣ ਵਾਲਾ ਵੀ ਧੰਨ ਹੈ। ਹੇ ਨੌਜਵਾਨ ਇਸਤਰੀ! ਤੇਰਾ ਮੁਖੜਾ ਧੰਨ ਹੈ ਜਿਸ ਉਤੇ ਬਹੁਤ ਛਬੀ ਛਾਈ ਹੋਈ ਹੈ, (ਜਿਸ ਨੂੰ) ਵੇਖ ਕੇ ਕਮਲ, ਸੂਰਜ, ਚੰਦ੍ਰਮਾ ਅਤੇ ਕਾਮ ਦੇਵ (ਦੀ ਸੁੰਦਰਤਾ) ਦਾ ਹੰਕਾਰ ਦੂਰ ਹੋ ਜਾਂਦਾ ਹੈ।੪੩।

(ਤੇਰਾ) ਸੁਭ ਸ਼ਰੀਰ ਸੁਭਾਗਸ਼ਾਲੀ ਹੈ (ਅਤੇ ਤੇਰੇ) ਸੁੰਦਰ ਚੰਚਲ ਨੈਣ ਸੋਹਣੇ ਫਬਦੇ ਹਨ। ਪੰਛੀਆਂ, ਹਿਰਨਾਂ, ਯਕਸ਼ਾਂ, ਸੱਪਾਂ, ਦੈਂਤਾਂ, ਦੇਵਤਿਆਂ, ਮੁਨੀਆਂ ਅਤੇ ਪੁਰਸ਼ਾਂ ਦਾ ਮਨ ਮੋਹ ਰਹੀ ਹੈਂ। ਸ਼ਿਵ, ਬ੍ਰਹਮਾ ਦੇ ਚਾਰ ਮਾਨਸ ਪੁੱਤਰ ਤੇਰੇ ਨੈਣਾਂ ਨੂੰ ਵੇਖ ਵੇਖ ਕੇ ਥਕ ਗਏ ਹਨ। ਪਰ ਬੜੇ ਅਸਚਰਜ ਦੀ ਗੱਲ ਹੈ ਕਿ (ਇਹ) ਮੇਰੇ ਹਿਰਦੇ ਵਿਚ ਨਹੀਂ ਚੁਭਦੇ।੪੪।

ਸਵੈਯਾ

(ਇਸਤਰੀ ਕਹਿੰਦੀ ਹੈ) ਪ੍ਰੀਤਮ ਨੂੰ ਗਲਵਕਤੀ ਵਿਚ ਲੈ ਕੇ (ਮੈਂ) ਪਲੰਘ ਉਤੇ ਲੇਟ ਜਾਵਾਂਗੀ ਅਤੇ ਕਿਸੇ ਨਾਲ ਦਿਲ ਦੀ ਗੱਲ ਸਾਂਝੀ ਨਹੀਂ ਕਰਾਂਗੀ। ਕਾਮ-ਕ੍ਰੀੜਾ ਕਰਦਿਆਂ ਸਦਾ ਰਾਤ ਬੀਤ ਜਾਂਦੀ ਹੈ ਅਤੇ ਕਾਮ-ਕਲੋਲ ਫਿਕੇ ਨਹੀਂ ਲਗਦੇ। ਹੇ ਸਜਨੀ! ਜਾਗਣ ਤੇ (ਸਾਰੀਆਂ ਇਸਤਰੀਆਂ ਨੂੰ) ਬਹੁਤ ਲਾਜ ਲਗਦੀ ਹੈ। ਇਸ ਲਈ ਚਿਤ ਵਿਚ ਵਿਚਾਰ ਕਰਦੀ ਹਾਂ ਕਿ ਹੇ ਸਖੀ! ਇਸ ਜਾਗਣ ਨਾਲੋਂ ਤਾਂ ਸੌਣਾ ਚੰਗਾ ਹੈ।੪੫।

ਦੋਹਰਾ

ਬਹੁਰ ਤ੍ਰਿਯਾ ਤਿਹ ਰਾਇ ਸੇ ਯੋ ਬਚ ਕਹਿਯੋ ਸੁਨਾਇ।
 ਆਜ ਭੋਗ ਤੇ ਸੋ ਕਰੋ ਕੈ ਮਰਿਹੋ ਬਿਖੁ ਖਾਇ। ੪੬।
 ਬਿਸਿਖੀ ਬਰਾਬਰਿ ਨੈਨ ਤਵ ਬਿਧਨਾ ਧਰੇ ਬਨਾਇ।
 ਲਾਜ ਕੋਚ ਮੇ ਕੋ ਦਯੋ ਚੁਭਤ ਨ ਤਾ ਤੇ ਆਇ। ੪੭।
 ਬਨੇ ਠਨੇ ਆਵਤ ਘਨੇ ਹੋਰਤ ਹਰਤ ਗ੍ਰਯਾਨ।
 ਭੋਗ ਕਰਨ ਕੋ ਕਛੁ ਨਹੀ ਡਹਕੂ ਬੇਰ ਸਮਾਨ। ੪੮।
 ਧੰਨ੍ਯ ਬੇਰ ਹਮ ਤੇ ਜਗਤ ਨਿਰਖਿ ਪਬਿਕ ਕੋ ਲੇਤ।
 ਬਰਬਸ ਖੁਆਵਤ ਫਲ ਪਕਰਿ ਜਾਨ ਬਹੁਰਿ ਘਰ ਦੇਤ। ੪੯।
 ਅਟਪਟਾਇ ਬਾਤੇ ਕਰੈ ਮਿਲ੍ਯੋ ਚਹਤ ਪਿਯ ਸੰਗ।
 ਸੈਨ ਬਾਨ ਬਾਲਾ ਬਿਧੀ ਬਿਰਹ ਬਿਕਲ ਭਯੋ ਅੰਗ। ੫੦।

ਛੰਦ

ਸੁਧਿ ਜਬ ਤੇ ਹਮ ਧਰੀ ਬਚਨ ਗੁਰ ਦਏ ਹਮਾਰੇ।
 ਪੂਤ ਇਹੈ ਪ੍ਰਾਨ ਤੋਹਿ ਪ੍ਰਾਨ ਜਬ ਲਗ ਘਟ ਥਾਰੇ।
 ਨਿਜ ਨਾਰੀ ਕੇ ਸਾਥ ਨੇਹੁ ਤੁਮ ਨਿਤ ਬਢੈਯਹੁ।
 ਪਰ ਨਾਰੀ ਕੀ ਸੇਜ ਭੂਲਿ ਸੁਪਨੇ ਹੂੰ ਨ ਜੈਯਹੁ। ੫੧।
 ਪਰ ਨਾਰੀ ਕੇ ਭਜੇ ਸਹਸ ਬਾਸਵ ਭਗ ਪਾਏ।
 ਪਰ ਨਾਰੀ ਕੇ ਭਜੇ ਚੰਦ੍ਰ ਕਾਲੰਕ ਲਗਾਏ।
 ਪਰ ਨਾਰੀ ਕੇ ਹੇਤ ਸੀਸ ਦਸ ਸੀਸ ਗਵਾਯੋ।
 ਹੋ ਪਰ ਨਾਰੀ ਕੇ ਹੇਤ ਕਟਕ ਕਵਰਨ ਕੋ ਘਾਯੋ। ੫੨।
 ਪਰ ਨਾਰੀ ਸੋ ਨੇਹੁ ਛੁਰੀ ਪੈਨੀ ਕਰਿ ਜਾਨਹੁ।
 ਪਰ ਨਾਰੀ ਕੇ ਭਜੇ ਕਾਲ ਬ੍ਰਯਾਪਯੋ ਤਨ ਮਾਨਹੁ।
 ਅਧਿਕ ਹਰੀਫੀ ਜਾਨਿ ਭੋਗ ਪਰ ਤ੍ਰਿਯ ਜੋ ਕਰਹੀ।
 ਹੋ ਅੰਤ ਸ੍ਵਾਨ ਕੀ ਮ੍ਰਿਤੁ ਹਾਥ ਲੋਡੀ ਕੇ ਮਰਹੀ। ੫੩।
 ਬਾਲ ਹਮਾਰੇ ਪਾਸ ਦੇਸ ਦੇਸਨ ਤ੍ਰਿਯ ਆਵਹਿ।
 ਮਨ ਬਾਛਤ ਬਰ ਮਾਗਿ ਜਾਨਿ ਗੁਰ ਸੀਸ ਬੁਕਾਵਹਿ।
 ਸਿਖ੍ਯ ਪੁਤ੍ਰ ਤ੍ਰਿਯ ਸੁਤਾ ਜਾਨਿ ਅਪਨੇ ਚਿਤ ਧਰਿਯੈ।
 ਹੋ ਕਹੁ ਸੁੰਦਰਿ ਤਿਹ ਸਾਥ ਗਵਨ ਕੈਸੇ ਕਰਿ ਕਰਿਯੈ। ੫੪।

ਚੌਪਈ

ਬਚਨ ਸੁਨਤ ਕ੍ਰੁਪਿਤ ਤ੍ਰਿਯ ਭਈ। ਜਰਿ ਬਰਿ ਆਠ ਟੂਕ ਹੈ ਗਈ।
 ਅਬ ਹੀ ਚੋਰਿ ਚੋਰਿ ਕਹਿ ਉਠਿਹੋ। ਤੁਹਿ ਕੋਪ ਕਰਿ ਮਾਰਿ ਹੀ ਸੁਟਿਹੋ। ੫੫।

ਦੋਹਰਾ

ਫਿਰ (ਉਸ) ਇਸਤਰੀ ਨੇ ਰਾਜੇ ਨੂੰ ਇਹ ਬੋਲ ਕਹਿ ਕੇ ਸੁਣਾਏ। ਮੈਂ ਅਜ ਤੇਰੇ ਨਾਲ ਭੋਗ ਕਰਾਂਗੀ, ਨਹੀਂ ਤਾਂ ਜ਼ਹਿਰ ਖਾ ਕੇ ਮਰ ਜਾਵਾਂਗੀ। ੪੬। ਵਿਧਾਤਾ ਨੇ ਤੇਰੇ ਨੈਣ ਤੀਰਾਂ ਵਰਗੇ ਬਣਾਏ ਹਨ, (ਪਰ) ਮੈਨੂੰ ਲਾਜ ਦਾ ਕਵਚ ਦਿੱਤਾ ਹੈ, ਇਸ ਲਈ ਮੈਨੂੰ ਆ ਕੇ ਚੁਭਦੇ ਨਹੀਂ ਹਨ। ੪੭। ਤੇਰੇ ਨੈਣ ਬਹੁਤ ਹੀ ਸਜੇ ਸੰਵਰੇ ਹਨ ਅਤੇ ਵੇਖਦਿਆਂ ਹੀ ਗਿਆਨ ਹਰ ਲੈਂਦੇ ਹਨ। (ਪਰ) ਗਲਪੋਟੂ ਬੇਰਾਂ ਵਾਂਗ (ਇਨ੍ਹਾਂ ਵਿਚ) ਸੰਯੋਗ ਕਰਨ ਲਈ ਕੋਈ (ਖਿਚ) ਨਹੀਂ ਹੈ। ੪੮।

ਸਾਡੇ ਤੋਂ ਉਹ ਬੇਰ (ਬ੍ਰਿਛ) ਧੰਨ ਹੈ ਜੋ ਰਾਹੀਆਂ ਨੂੰ ਜਦੋਂ ਵੇਖ ਲੈਂਦਾ ਹੈ। (ਬੇਰ ਬ੍ਰਿਛ) ਮਲੇ ਜ਼ੋਰੀ ਪਕੜ ਕੇ ਫਲ ਖੁਆਉਂਦਾ ਹੈ ਅਤੇ ਫਿਰ ਘਰ ਜਾਣ ਦਿੰਦਾ ਹੈ। ੪੯। (ਇਸ ਤਰ੍ਹਾਂ ਦੀਆਂ) ਅਟਪਟੀਆਂ ਗੱਲਾਂ ਕਰਦੀ ਹੋਈ (ਉਹ) ਪ੍ਰੀਤਮ ਦਾ ਸੰਯੋਗ ਚਾਹੁੰਦੀ ਹੈ। (ਉਹ) ਇਸਤਰੀ ਕਾਮ ਦੇਵ ਦੇ ਬਾਣ ਨਾਲ ਵਿੰਨ੍ਹੀ ਗਈ ਹੈ ਅਤੇ ਵਿਯੋਗ ਕਰ ਕੇ (ਉਸ ਦੇ) ਅੰਗ ਵਿਆਕੁਲ ਹੋ ਗਏ ਹਨ। ੫੦।

ਛੰਦ

(ਰਾਜੇ ਨੇ ਕਿਹਾ।) ਜਦੋਂ ਤੋਂ ਮੈਂ ਸੁਰਤ ਸੰਭਾਲੀ ਹੈ, (ਤਦੋਂ ਤੋਂ) ਮੇਰੇ ਗੁਰੂ ਨੇ ਉਪਦੇਸ਼ ਦਿੱਤਾ ਹੈ। ਹੇ ਪੁੱਤਰ! ਤੇਰੀ ਇਹੀ ਪ੍ਰਤਿਗਿਆ ਹੋਵੇ ਕਿ ਜਦ ਤਕ ਤੇਰੇ ਸ਼ਰੀਰ ਵਿਚ ਪ੍ਰਾਣ ਹਨ, (ਤਦ ਤਕ) ਤੂੰ ਆਪਣੀ ਇਸਤਰੀ ਨਾਲ ਨਿਤ ਪ੍ਰੇਮ ਨੂੰ ਵਧਾਉਂਦਾ ਰਹਿ ਅਤੇ ਪਰਾਈ ਇਸਤਰੀ ਦੀ ਸੇਜ ਉਤੇ ਸੁਪਨੇ ਵਿਚ ਵੀ ਨ ਜਾਈਂ। ੫੧।

(ਕਿਉਂਕਿ) ਪਰ ਨਾਰੀ ਦੇ ਸੰਯੋਗ ਕਾਰਨ ਇੰਦਰ ਨੇ ਹਜ਼ਾਰ ਭਗ-ਚਿੰਨ੍ਹ ਪ੍ਰਾਪਤ ਕੀਤੇ ਸਨ। ਪਰਾਈ ਨਾਰੀ ਦੇ ਸੰਯੋਗ ਕਾਰਨ ਚੰਦ੍ਰਮਾ ਨੂੰ ਕਲੰਕ ਲਗਿਆ ਸੀ। ਪਰ ਨਾਰੀ ਕਾਰਨ ਰਾਵਣ ਨੂੰ ਆਪਣੇ ਸਿਰ ਗਵਾਉਣੇ ਪਏ। (ਇਸੇ ਤਰ੍ਹਾਂ) ਪਰ ਨਾਰੀ ਲਈ ਕੌਰਵਾਂ ਦੀ ਸੈਨਾ ਮਾਰੀ ਗਈ ਸੀ। ੫੨।

ਪਰ ਨਾਰੀ ਨਾਲ ਕੀਤਾ ਪ੍ਰੇਮ ਤਿਖੀ ਛੁਰੀ ਦੇ ਸਮਾਨ ਸਮਝੋ। ਪਰ ਨਾਰੀ ਨਾਲ ਕੀਤੇ ਸੰਯੋਗ ਨੂੰ ਸ਼ਰੀਰ ਵਿਚ ਵਿਆਪੀ ਮੌਤ ਸਮਝੋ। ਜੋ ਪਰ ਨਾਰੀ ਨਾਲ ਸੰਯੋਗ ਕਰਦਾ ਹੈ, (ਉਸ ਨੂੰ) ਬਹੁਤ ਵੱਡਾ ਮੱਕਾਰ ('ਹਰੀਫੀ') ਸਮਝਣਾ ਚਾਹੀਦਾ ਹੈ। (ਉਹ ਵਿਅਕਤੀ) ਅੰਤ ਵਿਚ ਚੰਡਾਲ ('ਲੋਂਡੀ') ਦੇ ਹੱਥੋਂ ਕੁੱਤੇ ਦੀ ਮੌਤ ਮਰਦਾ ਹੈ। ੫੩।

ਹੇ ਬਾਲਾ! ਸਾਡੇ ਕੋਲ ਦੇਸ ਦੇਸਾਂਤਰਾਂ ਦੀਆਂ ਨਾਰੀਆਂ ਆਉਂਦੀਆਂ ਹਨ। ਮਨ ਬਾਂਛਿਤ ਵਰ ਮੰਗ ਕੇ ਗੁਰੂ ਮੰਨਦੇ ਹੋਇਆਂ ਸੀਸ ਝੁਕਾਉਂਦੀਆਂ ਹਨ। (ਮੈਂ) ਆਪਣੇ ਚਿਤ ਵਿਚ ਸਿੱਖਾਂ ਨੂੰ ਪੁੱਤਰ ਅਤੇ (ਉਨ੍ਹਾਂ ਦੀਆਂ) ਇਸਤਰੀਆਂ ਨੂੰ ਧੀਆਂ ਸਮਝਦਾ ਹਾਂ। ਹੇ ਸੁੰਦਰੀ! ਉਨ੍ਹਾਂ ਨਾਲ ਮੈਂ ਰਮਣ ਕਿਸ ਤਰ੍ਹਾਂ ਕਰ ਸਕਦਾ ਹਾਂ?। ੫੪।

ਚੌਪਈ

(ਇਹ) ਬੋਲ ਸੁਣ ਕੇ (ਉਹ) ਇਸਤਰੀ ਕ੍ਰੋਧਿਤ ਹੋ ਗਈ। ਸਭ ਬਲ ਕੇ ਅੱਠ ਟੁਕੜੇ ਹੋ ਗਈ। (ਕਹਿਣ ਲਗੀ, ਮੈਂ) ਹੁਣੇ ਚੋਰ ਚੋਰ ਕਹਿ ਕੇ ਰੋਲਾ ਪਾਂਦੀ ਹਾਂ ਅਤੇ (ਲੋਕੀ) ਕ੍ਰੋਧ ਕਰ ਕੇ ਤੈਨੂੰ ਮਾਰ ਹੀ ਸੁਟਣਗੇ। ੫੫।

ਦੋਹਰਾ

ਹਸਿ ਖੇਲੇ ਸੁਖ ਸੇ ਰਮੇ ਕਹਾ ਕਰਤ ਹੋ ਰੋਖ।
 ਨੈਨ ਰਹੇ ਨਿਹੁਰਾਇ ਕ੍ਰਯੋ ਹੇਰਤ ਲਗਤ ਨ ਦੋਖ। ੫੬।
 ਯਾ ਤੇ ਹਮ ਹੇਰਤ ਨਹੀ ਸੁਨਿ ਸਿਖ ਹਮਾਰੇ ਬੈਨ।
 ਲਖੇ ਲਗਨ ਲਗਿ ਜਾਇ ਜਿਨ ਬਡੇ ਬਿਰਹਿਯਾ ਨੈਨ। ੫੭।

ਛਪੈ ਛੰਦ

ਦਿਜਨ ਦੀਜਿਯਹੁ ਦਾਨ ਦੂਜਨ ਕਹ ਦ੍ਰਿਸਟਿ ਦਿਖੈਯਹੁ।
 ਸੁਖੀ ਰਾਖਿਯਹੁ ਸਾਥ ਸਤ੍ਰੁ ਸਿਰ ਖੜਗ ਬਜੈਯਹੁ।
 ਲੋਕ ਲਾਜ ਕਉ ਛਾਡਿ ਕਛੂ ਕਾਰਜ ਨਹਿ ਕਰਿਯਹੁ।
 ਪਰ ਨਾਰੀ ਕੀ ਸੇਜ ਪਾਵ ਸੁਪਨੇ ਹੂੰ ਨ ਧਰਿਯਹੁ।
 ਗੁਰ ਜਬ ਤੇ ਮੁਹਿ ਕਹਿਯੋ ਇਹੈ ਪੁਨ ਲਯੋ ਸੁ ਧਾਰੈ।
 ਹੋ ਪਰ ਧਨ ਪਾਹਨ ਤੁਲਿ ਤ੍ਰਿਯਾ ਪਰ ਮਾਤ ਹਮਾਰੈ। ੫੮।

ਦੋਹਰਾ

ਸੁਨਤ ਰਾਵ ਕੋ ਬਚ ਸ੍ਰਵਨ ਤ੍ਰਿਯ ਮਨਿ ਅਧਿਕ ਰਿਸਾਇ।
 ਚੋਰ ਚੋਰ ਕਹਿ ਕੈ ਉਠੀ ਸਿਖਯਨ ਦਿਯੋ ਜਗਾਇ। ੫੯।
 ਸੁਨਤ ਚੋਰ ਕੋ ਬਚ ਸ੍ਰਵਨ ਅਧਿਕ ਡਰਿਯੋ ਨਰ ਨਾਹਿ।
 ਪਨੀ ਪਾਮਰੀ ਤਜਿ ਭਜ੍ਯੋ ਸੁਧਿ ਨ ਰਹੀ ਮਨ ਮਾਹਿ। ੬੦।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੧। ੪੩੯। ਅਫਸ੍ਰੀ।

ਦੋਹਰਾ

ਸੁਨਤ ਚੋਰ ਕੋ ਬਚ ਸ੍ਰਵਨ ਉਠਿਯੋ ਰਾਇ ਡਰ ਧਾਰ।
 ਭਜਿਯੋ ਜਾਇ ਡਰ ਪਾਇ ਮਨ ਪਨੀ ਪਾਮਰੀ ਡਾਰਿ। ੧।
 ਚੋਰਿ ਸੁਨਤ ਜਾਗੇ ਸਭੈ ਭਜੈ ਨ ਦੀਨਾ ਰਾਇ।
 ਕਦਮ ਪਾਚ ਸਾਤਕ ਲਗੇ ਮਿਲੇ ਸਿਤਾਬੀ ਆਇ। ੨।

ਚੌਪਈ

ਚੋਰ ਬਚਨ ਸਭ ਹੀ ਸੁਨਿ ਧਾਏ। ਕਾਢੇ ਖੜਗ ਰਾਇ ਪ੍ਰਤਿ ਆਏ।
 ਕੂਕਿ ਕਹੈ ਤੁਹਿ ਜਾਨ ਨ ਦੈਹੈ। ਤੁਹਿ ਤਸਕਰ ਜਮਧਾਮ ਪਠੈ ਹੈ। ੩।

ਦੋਹਰਾ

ਆਗੇ ਪਾਛੇ ਦਾਹਨੇ ਘੇਰਿ ਦਸੋ ਦਿਸ ਲੀਨ।
 ਪੈਂਡ ਭਜਨ ਕੋ ਨ ਰਹਿਯੋ ਰਾਇ ਜਤਨ ਯੋ ਕੀਨ। ੪।
 ਵਾ ਕੀ ਕਰ ਦੁਾਰੀ ਧਰੀ ਪਗਿਯਾ ਲਈ ਉਤਾਰਿ।
 ਚੋਰ ਚੋਰ ਕਰਿ ਤਿਹ ਗਹਿਯੋ ਦ੍ਰੈਕ ਮੁਤਹਰੀ ਝਾਰਿ। ੫।

ਦੋਹਰਾ

(ਤੁਸੀਂ) ਹਸਦੇ ਖੇਡਦੇ ਸੁਖ ਪੂਰਵਕ (ਮੇਰੇ ਨਾਲ) ਰਮਣ ਕਰੋ, ਕਿਉਂ (ਵਿਅਰਥ ਦਾ) ਰੋਸ ਕਰਦੇ ਹੋ। ਮੇਰੀਆਂ ਅੱਖਾਂ ਨੀਵੀਆਂ ਹੋ ਰਹੀਆਂ ਹਨ। ਕੀ ਇਨ੍ਹਾਂ ਨੂੰ ਵੇਖ ਕੇ (ਤੁਹਾਨੂੰ) ਦੋਸ਼ ਨਹੀਂ ਲਗਦਾ।੫੬। (ਰਾਜੇ ਨੇ ਉੱਤਰ ਦਿੱਤਾ।) ਇਸੇ ਲਈ ਤਾਂ ਮੈਂ ਵੇਖਦਾ ਨਹੀਂ। (ਤੂੰ) ਸਿਖਿਆ ਭਰੇ (ਮੇਰੇ) ਬਚਨ ਸੁਣ। ਕਿਤੇ ਵਿਯੋਗੇ ਹੋਏ ਇਨ੍ਹਾਂ ਨੈਣਾਂ ਨੂੰ ਵੇਖਣ ਨਾਲ ਹੀ ਲਗਨ ਨ ਲਗ ਜਾਏ।੫੭।

ਛਪੈ ਛੰਦ

ਬ੍ਰਾਹਮਣਾਂ ਨੂੰ ਦਾਨ ਦਿਓ ਅਤੇ ਦੁਸ਼ਟਾਂ ਨੂੰ ਘੂਰ ਕੇ ਰਖੋ। ਸਾਥੀਆਂ ਨੂੰ ਸੁਖੀ ਰਖੋ ਅਤੇ ਵੈਰੀਆਂ ਦੇ ਸਿਰ ਉਤੇ (ਸਦਾ) ਤਲਵਾਰ ਵਜਾਉਂਦੇ ਰਹੋ। ਲੋਕ ਲਾਜ ਨੂੰ ਛੱਡ ਕੇ ਕੋਈ ਕੰਮ ਨ ਕਰੋ। ਪਰ ਨਾਰੀ ਦੀ ਸੇਜ ਉਤੇ ਸੁਪਨੇ ਵਿਚ ਵੀ ਪੈਰ ਨ ਰਖੋ। ਜਦੋਂ ਦਾ ਗੁਰੂ ਨੇ ਮੈਨੂੰ ਕਿਹਾ ਹੈ, (ਉਦੋਂ ਤੋਂ ਮੈਂ) ਇਹੀ ਪ੍ਰਣ ਧਾਰਨ ਕੀਤਾ ਹੋਇਆ ਹੈ ਕਿ ਮੇਰੇ ਲਈ ਪਰਾਇਆ ਧਨ ਪੱਥਰ ਦੇ ਸਮਾਨ ਹੈ ਅਤੇ ਪਰਾਈ ਔਰਤ ਮਾਤਾ ਵਰਗੀ ਹੈ।੫੮।

ਦੋਹਰਾ

ਰਾਜੇ ਦੇ ਬਚਨ ਕੰਨਾਂ ਨਾਲ ਸੁਣ ਕੇ ਇਸਤਰੀ ਨੇ ਮਨ ਵਿਚ ਬਹੁਤ ਕ੍ਰੋਧ ਕੀਤਾ ਅਤੇ ਚੋਰ ਚੋਰ ਕਹਿ ਕੇ (ਆਪਣੇ) ਸੇਵਕਾਂ ਨੂੰ ਜਗਾ ਦਿੱਤਾ।੫੯। ਕੰਨਾਂ ਨਾਲ ਚੋਰ-ਚੋਰ ਦੇ ਬਚਨ ਸੁਣ ਕੇ ਰਾਜਾ ਬਹੁਤ ਡਰ ਗਿਆ ਅਤੇ ਡੋਰ ਭੋਰ ਹੋਇਆ ਜੁਤੀ ਤੇ ਪਾਮਰੀ (ਸਰਦੀਆਂ ਵਿਚ ਪਾਣ ਦਾ ਇਕ ਵੱਡਾ ਚੋਲਾ)ਛੱਡ ਕੇ ਭਜ ਗਿਆ।੬੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕੀਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੧। ੪੨੯। ਚਲਦਾ।

ਦੋਹਰਾ

‘ਚੋਰ ਚੋਰ’ ਦੇ ਬੋਲ ਕੰਨਾਂ ਨਾਲ ਸੁਣ ਕੇ ਰਾਜਾ ਡਰ ਕੇ ਉਠਿਆ ਅਤੇ ਜੁਤੀ ਤੇ ਪਾਮਰੀ ਨੂੰ ਛੱਡ ਕੇ ਮਨ ਵਿਚ ਡਰਦਾ ਹੋਇਆ ਭਜ ਗਿਆ।੧। ‘ਚੋਰ ਚੋਰ’ (ਦੀ ਆਵਾਜ਼) ਸੁਣ ਕੇ ਸਾਰੇ (ਸੇਵਕ) ਜਾਗ ਪਏ ਅਤੇ (ਉਨ੍ਹਾਂ ਨੇ) ਰਾਜੇ ਨੂੰ ਭਜਣ ਨ ਦਿੱਤਾ ਅਤੇ ਪੰਜ-ਸਤ ਕਦਮਾਂ ਉਤੇ ਜਲਦੀ ਹੀ ਆ ਮਿਲੇ।੨।

ਚੌਪਈ

‘ਚੋਰ ਚੋਰ’ ਦੇ ਬੋਲ ਸੁਣ ਕੇ ਸਾਰੇ ਭਜ ਪਏ ਅਤੇ ਤਲਵਾਰਾਂ ਕਢ ਕੇ ਰਾਜੇ ਪ੍ਰਤਿ ਵਧੇ। ਲਲਕਾਰ ਕੇ ਕਹਿਣ ਲਗੇ ਕਿ ਤੈਨੂੰ ਜਾਣ ਨਹੀਂ ਦੇਵਾਂਗੇ ਅਤੇ ਹੋ ਚੋਰ! ਤੈਨੂੰ ਯਸਲੋਕ ਭੇਜਾਂਗੇ।੩।

ਦੋਹਰਾ

(ਰਾਜੇ ਨੂੰ) ਅਗੇ, ਪਿਛੇ, ਸਜੇ ਆਦਿ ਦਸਾਂ ਪਾਸਿਆਂ ਤੋਂ ਘੇਰ ਲਿਆ। ਰਾਜੇ ਨੂੰ (ਜਦ) ਭਜਣ ਲਈ ਕੋਈ ਰਸਤਾ ਨ ਰਿਹਾ (ਤਦ) ਰਾਜੇ ਨੇ ਇਸ ਤਰ੍ਹਾਂ ਯਤਨ ਕੀਤਾ।੪। ਉਸ (ਦੇ ਭਰਾ) ਦੀ ਦਾੜ੍ਹੀ ਫੜ ਲਈ ਅਤੇ ਸਿਰ ਉਤੋਂ ਪਗੜੀ ਲਾਹ ਲਈ। ਚੋਰ-ਚੋਰ ਕਹਿ ਕੇ ਅਤੇ ਦੋ ਕੁ ਸੋਟੇ ਮਾਰ ਕੇ ਉਸ ਨੂੰ ਪਕੜ ਲਿਆ।੫।

ਲਗੇ ਮੁਹਤਰੀ ਕੇ ਗਿਰਿਯੋ ਭੂਮਿ ਮੂਰਛਨਾ ਖਾਇ।
 ਭੇਦ ਨ ਕਾਹੂੰ ਨਰ ਲਹਿਯੋ ਮੁਸਕੈ ਲਈ ਚੜਾਇ। ੬।
 ਲਾਤ ਮੁਸਟ ਬਾਜਨ ਲਗੀ ਸਿਖਯ ਪਹੁੰਚੇ ਆਇ।
 ਭ੍ਰਾਤ ਭ੍ਰਾਤ ਤ੍ਰਿਯ ਕਹਿ ਰਹੀ ਕੋਊ ਨ ਸਕਿਯੋ ਛੁਰਾਇ। ੭।

ਚੌਪਈ

ਜੂਤੀ ਬਹੁ ਤਿਹ ਮੂੰਡ ਲਗਾਈ। ਮੁਸਕੈ ਤਾ ਕੀ ਐਠ ਚੜਾਈ।
 ਬੰਦਸਾਲ ਤਿਹ ਦਿਯਾ ਪਠਾਈ। ਆਨਿ ਆਪਨੀ ਸੇਜ ਸੁਹਾਈ। ੮।
 ਇਹ ਛਲ ਖੇਲਿ ਰਾਇ ਭਜ ਆਯੋ। ਬੰਦਸਾਲ ਤ੍ਰਿਯ ਭ੍ਰਾਤ ਪਠਾਯੋ।
 ਸਿਖਯਨ ਭੇਦ ਅਭੇਦ ਨ ਪਾਯੋ। ਵਾਹੀ ਕੋ ਤਸਕਰ ਠਹਰਾਯੋ। ੯। ੧।
*ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬਾਦੇ ਬਾਈਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੨। ੪੪੮। ਅਫਸ੍ਰੀ।*

ਚੌਪਈ

ਭਯੋ ਪ੍ਰਾਤ ਸਭ ਹੀ ਜਨ ਜਾਗੇ। ਅਪਨੇ ਅਪਨੇ ਕਾਰਜ ਲਾਗੇ।
 ਰਾਇ ਭਵਨ ਤੇ ਬਾਹਰ ਆਯੋ। ਸਭਾ ਬੈਠ ਦੀਵਾਨ ਲਗਾਯੋ। ੧।

ਦੋਹਰਾ

ਪ੍ਰਾਤ ਭਏ ਤਵਨੈ ਤ੍ਰਿਯਾ ਹਿਤ ਤਜਿ ਰਿਸ ਉਪਜਾਇ।
 ਪਨੀ ਪਾਮਰੀ ਜੋ ਹੁਤੇ ਸਭਹਿਨ ਦਏ ਦਿਖਾਇ। ੨।

ਚੌਪਈ

ਰਾਇ ਸਭਾ ਮਹਿ ਬਚਨ ਉਚਾਰੇ। ਪਨੀ ਪਾਮਰੀ ਹਰੇ ਹਮਾਰੇ।
 ਤਾਹਿ ਸਿਖਯ ਜੋ ਹਮੈ ਬਤਾਵੈ। ਤਾ ਤੇ ਕਾਲ ਨਿਕਟ ਨਹਿ ਆਵੈ। ੩।

ਦੋਹਰਾ

ਬਚਨ ਸੁਨਤ ਗੁਰ ਬਕ੍ਰਤ ਤੇ ਸਿਖਯ ਨ ਸਕੇ ਦੁਰਾਇ।
 ਪਨੀ ਪਾਮਰੀ ਕੇ ਸਹਿਤ ਸੋ ਤ੍ਰਿਯ ਦਈ ਬਤਾਇ। ੪।

ਚੌਪਈ

ਤਬੈ ਰਾਇ ਯੋ ਬਚਨ ਉਚਾਰੇ। ਗਹਿ ਲ੍ਯਾਵਹੁ ਤਿਹ ਤੀਰ ਹਮਾਰੇ।
 ਪਨੀ ਪਾਮਰੀ ਸੰਗ ਲੈ ਐਯਹੁ। ਮੋਰਿ ਕਹੇ ਬਿਨੁ ਤ੍ਰਾਸ ਨ ਦੈਯਹੁ। ੫।

ਦੋਹਰਾ

ਸੁਨਤ ਰਾਇ ਕੇ ਬਚਨ ਕੇ ਲੋਗ ਪਰੇ ਅਚਰਾਇ।
 ਪਨੀ ਪਾਮਰੀ ਤ੍ਰਿਯ ਸਹਿਤ ਲ੍ਯਾਵਤ ਭਏ ਬਨਾਇ। ੬।

ਸੋਟੇ ਵਜਣ ਨਾਲ (ਉਹ) ਬੇਹੋਸ਼ ਹੋ ਕੇ ਧਰਤੀ ਉਤੇ ਡਿਗ ਪਿਆ। ਕਿਸੇ ਵਿਅਕਤੀ ਨੇ ਵੀ ਭੇਦ ਨ ਸਮਝਿਆ ਅਤੇ (ਉਸ ਦੀਆਂ) ਮੁਸ਼ਕਾਂ ਕਸ ਦਿੱਤੀਆਂ।੬। ਲੱਤਾਂ ਅਤੇ ਮੁੱਕੇ ਵਜਣ ਲਗੇ ਅਤੇ (ਇੰਨੇ ਤਕ ਹੋਰ) ਸੇਵਕ ਵੀ ਪਹੁੰਚ ਗਏ। (ਉਹ) ਇਸਤਰੀ ਭਰਾ ਭਰਾ ਕਹਿ ਥਕੀ, ਪਰ ਕੋਈ ਵੀ (ਉਸ ਨੂੰ ਸੇਵਕਾਂ ਤੋਂ) ਛੁਡਾ ਨ ਸਕਿਆ।੭।

ਚੌਪਈ

ਉਸ ਦੇ ਸਿਰ ਉਤੇ ਬਹੁਤ ਜੁਤੀਆਂ ਮਾਰੀਆਂ ਅਤੇ ਉਸ ਦੀਆਂ ਮੁਸ਼ਕਾਂ ਕਸ ਦਿੱਤੀਆਂ। ਉਸ ਨੂੰ ਬੰਦੀਖਾਨੇ ਭੇਜ ਦਿੱਤਾ ਅਤੇ (ਇਸਤਰੀ) ਆਪਣੀ ਸੇਜ ਉਪਰ ਆ ਗਈ।੮।

ਇਸ ਤਰ੍ਹਾਂ ਦਾ ਛਲ ਕਰ ਕੇ ਰਾਜਾ (ਉਥੋਂ) ਭਜ ਆਇਆ। ਬੰਦੀਖਾਨੇ ਵਿਚ ਉਸ ਇਸਤਰੀ ਦਾ ਭਰਾ ਭੇਜ ਦਿੱਤਾ ਗਿਆ। (ਕੋਈ ਵੀ) ਸੇਵਕ ਭੇਦ ਨੂੰ ਨ ਸਮਝ ਸਕਿਆ ਅਤੇ ਉਸ ਨੂੰ ਚੋਰ ਸਮਝ ਲਿਆ।੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਬਾਣੀਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੨੨। ੪੪੮। ਚਲਦਾ।

ਚੌਪਈ

ਸਵੇਰ ਹੋਣ ਤੇ ਸਾਰੇ ਲੋਕ ਜਾਗੇ ਅਤੇ ਆਪਣੇ ਆਪਣੇ ਕੰਮ ਲਗ ਗਏ। ਰਾਜਾ ਮਹੱਲ ਤੋਂ ਬਾਹਰ ਆਇਆ ਅਤੇ ਸਭਾ ਵਿਚ ਬੈਠ ਕੇ (ਉਸ ਨੇ) ਦੀਵਾਨ ਲਗਾਇਆ।੧।

ਦੌਹਰਾ

ਸਵੇਰ ਹੋਣ ਤੇ ਉਸ ਇਸਤਰੀ ਨੇ ਪ੍ਰੇਮ ਨੂੰ ਤਿਆਗ ਕੇ ਗੁੱਸਾ ਪਾਲ ਲਿਆ ਅਤੇ ਜੋ ਜੁਤੀ ਅਤੇ ਪਾਮਰੀ ਸੀ, ਸਭ ਨੂੰ ਵਿਖਾ ਦਿੱਤੀਆਂ।੨।

ਚੌਪਈ

(ਇਧਰ) ਰਾਜੇ ਨੇ ਸਭਾ ਵਿਚ ਬੋਲ ਕਹੇ ਕਿ (ਕਿਸੇ ਨੇ) ਸਾਡੀ ਜੁਤੀ ਅਤੇ ਪਾਮਰੀ ਚੁਰਾ ਲਈ ਹੈ। ਉਸ ਬਾਰੇ ਜੋ ਸਿੱਖ ਸਾਨੂੰ ਦਸੇਗਾ, ਤਾਂ ਉਸ ਦੇ ਨੇੜੇ ਕਾਲ ਨਹੀਂ ਆਵੇਗਾ।੩।

ਦੌਹਰਾ

ਗੁਰੂ ਦੇ ਮੁਖ ਤੋਂ ਬੋਲ ਸੁਣ ਕੇ ਸੇਵਕ (ਗੱਲ ਨੂੰ) ਲੁਕਾ ਨ ਸਕੇ ਅਤੇ ਜੁਤੀ ਤੇ ਪਾਮਰੀ ਸਹਿਤ ਉਸ ਇਸਤਰੀ ਸੰਬੰਧੀ ਦਸ ਦਿੱਤਾ।੪।

ਚੌਪਈ

ਤਦ ਰਾਜੇ ਨੇ ਇਸ ਤਰ੍ਹਾਂ ਕਿਹਾ ਕਿ ਉਸ ਨੂੰ ਪਕੜ ਕੇ ਮੇਰੇ ਕੋਲ ਲੈ ਆਓ। ਜੁਤੀ ਤੇ ਪਾਮਰੀ ਵੀ ਨਾਲ ਲਿਆਉਣਾ ਅਤੇ ਮੇਰੇ ਕਹੇ ਬਿਨਾ ਉਸ ਨੂੰ ਨਹੀਂ ਡਰਾਉਣਾ।੫।

ਦੌਹਰਾ

ਰਾਜੇ ਦੇ ਬੋਲ ਸੁਣ ਕੇ ਲੋਕੀਂ ਲਲਕਾਰ ਕੇ ਪੈ ਗਏ ਅਤੇ ਜੁਤੀ ਤੇ ਪਾਮਰੀ ਸਹਿਤ ਉਸ ਇਸਤਰੀ ਨੂੰ ਲੈ ਆਏ।੬।

ਅਤਿਲ

ਕਹੁ ਸੁੰਦਰਿ ਕਿਹ ਕਾਜ ਬਸਤੁ ਤੈ ਹਰੇ ਹਮਾਰੇ।
 ਦੇਖ ਭਟਨ ਕੀ ਭੀਰਿ ਤ੍ਰਾਸ ਉਪਜਯੋ ਨਹਿ ਥਾਰੇ।
 ਜੇ ਚੋਰੀ ਜਨ ਕਰੈ ਕਹੈ ਤਾ ਕੋ ਕ੍ਰਯਾ ਕਰਿਯੈ।
 ਹੋ ਨਾਰਿ ਜਾਨਿ ਕੈ ਟਰੈ ਨਾਤਰ ਜਿਯ ਤੇ ਤੁਹਿ ਮਰਿਯੈ। ੭।

ਦੋਹਰਾ

ਪਰ ਪਿਯਰੀ ਮੁਖ ਪਰ ਗਈ ਨੈਨ ਰਹੀ ਨਿਹੁਰਾਇ।
 ਧਰਕ ਧਰਕ ਛਤਿਯਾ ਕਰੈ ਬਚਨ ਨ ਭਾਖਯੋ ਜਾਇ। ੮।

ਅਤਿਲ

ਹਮ ਪੂਛਹਿਗੇ ਯਾਹਿ ਨ ਤੁਮ ਕਛੁ ਭਾਖਿਯੋ।
 ਯਾਹੀ ਕੈ ਘਰ ਮਾਹਿ ਭਲੀ ਬਿਧਿ ਰਾਖਿਯੋ।
 ਨਿਰਨੋ ਕਰਿ ਹੈ ਏਕ ਇਕਾਂਤ ਬੁਲਾਇ ਕੈ।
 ਹੋ ਤਬ ਦੈਰੈ ਇਹ ਜਾਨ ਹਿੰਦੈ ਸੁਖ ਪਾਇ ਕੈ। ੯।

ਚੌਪਈ

ਪ੍ਰਾਤ ਭਯੋ ਤ੍ਰਿਯ ਬਹੁਰਿ ਬੁਲਾਈ। ਸਕਲ ਕਥਾ ਕਹਿ ਤਾਹਿ ਸੁਨਾਈ।
 ਤੁਮ ਕੁਪਿ ਹਮ ਪਰਿ ਚਰਿਤ ਬਨਾਯੋ। ਹਮਹੂੰ ਤੁਮ ਕਹ ਚਰਿਤ ਦਿਖਾਯੋ। ੧੦।
 ਤਾ ਕੋ ਭ੍ਰਾਤ ਬੰਦਿ ਤੇ ਛੋਰਿਯੋ। ਭਾਤਿ ਭਾਤਿ ਤਿਹ ਤ੍ਰਿਯਹਿ ਨਿਹੋਰਿਯੋ।
 ਬਹੁਰਿ ਐਸ ਜਿਯ ਕਬਹੂੰ ਨ ਧਰਿਯਹੁ। ਮੇ ਅਪਰਾਧ ਛਿਮਾਪਨ ਕਰਿਯਹੁ। ੧੧।

ਦੋਹਰਾ

ਛਿਮਾ ਕਰਹੁ ਅਬ ਤ੍ਰਿਯ ਹਮੈ ਬਹੁਰਿ ਨ ਕਰਿਯਹੁ ਰਾਧਿ।
 ਬੀਸ ਸਹੰਸ ਟਕਾ ਤਿਸੈ ਦਈ ਛਿਮਾਹੀ ਬਾਧਿ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੇਈਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੩। ੪੬੦। ਅਫਸ਼ੁੰ।

ਸੌਰਠਾ

ਦੀਨੋ ਬਹੁਰਿ ਪਠਾਇ ਬੰਦਸਾਲ ਪਿਤ ਪੂਤ ਕਉ।
 ਲੀਨੋ ਬਹੁਰਿ ਬੁਲਾਇ ਭੋਰ ਹੋਤ ਅਪੁਨੇ ਨਿਕਟਿ। ੧।

ਚੌਪਈ

ਪੁਨਿ ਮੰਤ੍ਰੀ ਇਕ ਕਥਾ ਉਚਾਰੀ। ਸੁਨਹੁ ਰਾਇ ਇਕ ਬਾਤ ਹਮਾਰੀ।
 ਏਕ ਚਰਿਤ ਤ੍ਰਿਯ ਤੁਮਹਿ ਸੁਨਾਊ। ਤਾ ਤੇ ਤੁਮ ਕੋ ਅਧਿਕ ਰਿਝਾਊ। ੨।

ਅਤਿਲ

(ਰਾਜੇ ਨੇ ਕਿਹਾ) ਹੇ ਸੁੰਦਰੀ! ਦਸ ਤੂੰ ਕਿਸ ਲਈ ਮੇਰੇ ਬਸਤ੍ਰ ਚੁਰਾਏ ਹਨ। ਇਨ੍ਹਾਂ ਸੂਰਮਿਆਂ ਦੀ ਭੀੜ ਨੂੰ ਵੇਖ ਕੇ ਵੀ ਤੇਰੇ (ਮਨ ਵਿਚ) ਡਰ ਪੈਦਾ ਨਹੀਂ ਹੋਇਆ। ਜੇ ਆਦਮੀ ਚੋਰੀ ਕਰੇ, ਦਸੋ, ਉਸ ਦਾ ਕੀ ਕੀਤਾ ਜਾਏ। (ਤੈਨੂੰ) ਇਸਤਰੀ ਜਾਣ ਕੇ ਛਡਦਾ ਹਾਂ, ਨਹੀਂ ਤਾਂ ਤੈਨੂੰ ਜਾਨੇ ਮਾਰ ਦੇਣਾ ਸੀ। ੭।

ਦੋਹਰਾ

ਉਸ ਦਾ ਮੂੰਹ ਪੀਲਾ ਪੈ ਗਿਆ ਅਤੇ ਅੱਖਾਂ ਨੀਵੀਆਂ ਹੋ ਗਈਆਂ। ਉਸ ਦੀ ਛਾਤੀ ਧੜਕਣ ਲਗੀ ਅਤੇ (ਮੂੰਹ ਵਿਚੋਂ) ਗੱਲ ਨਹੀਂ ਸੀ ਕੀਤੀ ਜਾ ਰਹੀ। ੮।

ਅਤਿਲ

ਅਸੀਂ ਇਸ ਨੂੰ ਪੁਛਾਂਗੇ, ਤੁਸੀਂ ਕੁਝ ਨਹੀਂ ਕਹਿਣਾ। (ਇਸ ਨੂੰ) ਇਸੇ ਦੇ ਘਰ ਵਿਚ ਚੰਗੀ ਤਰ੍ਹਾਂ ਰਖੋ। ਇਕ (ਦਿਨ) ਇਕਾਂਤ ਵਿਚ ਬੁਲਾ ਕੇ ਨਿਰਨਾ ਕਰਾਂਗੇ ਅਤੇ ਤਦ (ਇਸ ਨੂੰ) ਸੁਖ ਪੂਰਵਕ ਜਾਣ ਦਿਆਂਗੇ। ੯।

ਚੌਪਈ

ਸਵੇਰ ਹੋਣ ਤੇ (ਉਸ) ਇਸਤਰੀ ਨੂੰ ਫਿਰ ਬੁਲਾਇਆ ਗਿਆ ਅਤੇ ਉਸ ਨੂੰ ਸਾਰੀ ਗੱਲ ਕਹਿ ਦਿੱਤੀ ਗਈ। ਤੂੰ ਕ੍ਰੋਧਿਤ ਹੋ ਕੇ ਸਾਡੇ ਉਤੇ ਚਰਿਤ੍ਰ ਬਣਾਇਆ ਸੀ ਅਤੇ ਅਸੀਂ ਵੀ ਤੈਨੂੰ ਚਰਿਤ੍ਰ ਵਿਖਾਇਆ ਸੀ। ੧੦।

ਉਸ ਦੇ ਭਰਾ ਨੂੰ ਬੰਦੀਖਾਨੇ ਵਿਚੋਂ ਛਡ ਦਿੱਤਾ। ਉਸ ਇਸਤਰੀ ਨੇ ਕਈ ਢੰਗਾਂ ਨਾਲ ਬੇਨਤੀ ਕੀਤੀ ਕਿ ਮੈਂ ਫਿਰ ਇਸ ਤਰ੍ਹਾਂ ਦਾ (ਵਿਚਾਰ) ਮਨ ਵਿਚ ਨਹੀਂ ਲਿਆਵਾਂਗੀ, ਹੁਣ ਮੇਰਾ ਦੋਸ਼ ਮਾਫ਼ ਕੀਤਾ ਜਾਏ। ੧੧।

ਦੋਹਰਾ

ਹੇ ਇਸਤਰੀ! ਹੁਣ ਸਾਨੂੰ ਮਾਫ਼ ਕਰ, (ਮੈਂ) ਫਿਰ ਅਪਰਾਧ ('ਰਾਧਿ') ਨਹੀਂ ਕਰਦਾ। ਉਸ (ਇਸਤਰੀ) ਦੀ ਵੀਹ ਹਜ਼ਾਰ ਟੱਕੇ ਦੀ ਛਿਮਾਹੀ ਬੰਨ੍ਹ ਦਿੱਤੀ ਗਈ। ੧੨।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਤੇਈਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੨੩। ੪੬੦। ਚਲਦਾ।*

ਸੌਰਠਾ

ਪਿਤਾ ਨੇ ਪੁੱਤਰ ਨੂੰ ਫਿਰ ਬੰਦੀਖਾਨੇ ਵਿਚ ਭੇਜ ਦਿੱਤਾ ਅਤੇ ਸਵੇਰ ਹੋਣ ਤੇ (ਉਸ ਨੂੰ) ਫਿਰ ਆਪਣੇ ਕੋਲ ਬੁਲਾ ਲਿਆ। ੧।

ਚੌਪਈ

ਫਿਰ ਮੰਤਰੀ ਨੇ ਇਕ ਕਥਾ ਕਹੀ ਕਿ ਹੇ ਰਾਜਨ! (ਤੁਸੀਂ) ਮੇਰੀ ਇਕ ਗੱਲ ਸੁਣੋ। (ਮੈਂ) ਇਕ ਤ੍ਰਿਆ-ਚਰਿਤ੍ਰ ਤੁਹਾਨੂੰ ਸੁਣਾਉਂਦਾ ਹਾਂ, ਜਿਸ ਕਰ ਕੇ ਤੁਹਾਨੂੰ ਬਹੁਤ ਪ੍ਰਸੰਨ ਕਰਦਾ ਹਾਂ। ੨।

ਉਤਰ ਦੇਸ ਨ੍ਰਿਪਤਿ ਇਕ ਭਾਰੋ। ਸੂਰਜ ਬੰਸ ਮਾਹਿ ਉਜਿਆਰੋ।
ਚੰਦ੍ਰ ਮਤੀ ਤਾ ਕੀ ਪਟਰਾਨੀ। ਮਾਨਹੁ ਛੀਰ ਸਿੰਧ ਮਥਿਆਨੀ। ੩।

ਏਕ ਸੁਤਾ ਤਾ ਕੇ ਭਵ ਲਯੋ। ਜਾਨਕ ਡਾਰਿ ਗੋਦ ਰਵਿ ਦਯੋ।
ਜੋਬਨ ਜੇਬ ਅਧਿਕ ਤਿਹ ਬਾਢੀ। ਮਾਨਹੁ ਚੰਦ੍ਰ ਸਾਰ ਮਥਿ ਕਾਢੀ। ੪।

ਧਰਿਯੋ ਸੁਮੇਰ ਕੁਅਰਿ ਤਿਹ ਨਾਮਾ। ਜਾ ਸਮ ਔਰ ਨ ਜਗ ਮੈ ਬਾਮਾ।
ਸੁੰਦਰਿ ਤਿਹੁ ਭਵਨ ਮਹਿ ਭਈ। ਜਾਨੁਕ ਕਲਾ ਚੰਦ੍ਰ ਕੀ ਵਈ। ੫।

ਜੋਬਨ ਜੇਬ ਅਧਿਕ ਤਿਹ ਧਰੀ। ਮੈਨ ਸੁਨਾਰ ਭਰਨੁ ਜਨੁ ਭਰੀ।
ਵਾ ਕੀ ਪ੍ਰਭਾ ਜਾਤ ਨਹਿ ਕਹੀ। ਜਾਨਕ ਫੂਲ ਮਾਲਤੀ ਰਹੀ। ੬।

ਦੋਹਰਾ

ਜਗੈ ਜੁਬਨ ਕੀ ਜੇਬ ਕੇ ਝਲਕਤ ਗੋਰੇ ਅੰਗ।
ਜਨੁ ਕਰਿ ਛੀਰ ਸਮੁੰਦ੍ਰ ਮੈ ਦਮਕਤ ਛੀਰ ਤਰੰਗ। ੭।

ਚੌਪਈ

ਦਛਿਨ ਦੇਸ ਨ੍ਰਿਪਤ ਵਹ ਬਰੀ। ਭਾਤਿ ਭਾਤਿ ਕੇ ਭੋਗਨ ਕਰੀ।
ਦੋਇ ਪੁਤ੍ਰ ਕੰਨ੍ਯਾ ਇਕ ਭਈ। ਜਾਨੁਕ ਰਾਸਿ ਰੂਪਿ ਕੀ ਵਈ। ੮।

ਕਿਤਕਿ ਦਿਨਨ ਰਾਜਾ ਵਹੁ ਮਰਿਯੋ। ਤਿਹ ਸਿਰ ਛਤ੍ਰ ਪੂਤ ਬਿਧਿ ਧਰਿਯੋ।
ਕੇ ਆਗ੍ਯਾ ਤਾ ਕੀ ਤੇ ਟਰੈ। ਜੋ ਭਾਵੇ ਚਿਤ ਮੈ ਸੋ ਕਰੈ। ੯।

ਐਸ ਭਾਤਿ ਬਹੁ ਕਾਲ ਬਿਹਾਨ੍ਯੋ। ਚੜ੍ਹਯੋ ਬਸੰਤ ਸਭਨ ਜਿਯ ਜਾਨ੍ਯੋ।
ਤਾ ਤੇ ਪਿਯ ਬਿਨ ਰਹਿਯੋ ਨ ਪਰੈ। ਬਿਰਹ ਬਾਨ ਭਏ ਹਿਯਰਾ ਜਰੈ। ੧੦।

ਦੋਹਰਾ

ਬਿਰਹ ਬਾਨ ਗਾੜੇ ਲਗੇ ਕੈਸਕ ਬੰਧੈ ਧੀਰ।
ਮੁਖ ਫੀਕੀ ਬਾਤੈ ਕਰੈ ਪੇਟ ਪਿਯਾ ਕੀ ਪੀਰ। ੧੧।

ਸਰ ਅਨੰਗ ਕੇ ਤਨ ਗਡੇ ਕਢੇ ਦਸਉਅਲਿ ਫੂਟਿ।
ਲੋਕ ਲਾਜ ਕੁਲ ਕਾਨਿ ਸਭ ਗਈ ਤਰਕ ਦੈ ਤੂਟਿ। ੧੨।

ਏਕ ਪੁਰਖ ਸੁੰਦਰ ਹੁਤੋ ਤਾ ਕੋ ਲਯੋ ਬੁਲਾਇ।
ਮੈਨ ਭੋਗ ਤਾ ਸੋ ਕਿਯੋ ਹਿੰਦੈ ਹਰਖ ਉਪਜਾਇ। ੧੩।

ਉੱਤਰ ਦੇਸ ਵਿਚ ਇਕ ਵੱਡਾ ਰਾਜਾ ਸੀ। (ਉਹ) ਸੂਰਜਬੰਸ ਵਿਚ ਬਹੁਤ ਉਘਾ ਸੀ। ਚੰਦ੍ਰ ਮਤੀ ਨਾਂ ਦੀ ਉਸ ਦੀ ਪਟਰਾਣੀ ਸੀ, ਮਾਨੋ ਛੀਰ ਸਮੁੰਦਰ ਵਿਚੋਂ ਮਥ ਕੇ (ਕਢੀ ਗਈ ਹੋਵੇ)।੩।

ਉਨ੍ਹਾਂ ਦੇ ਘਰ ਇਕ ਪੁੱਤਰੀ ਪੈਦਾ ਹੋਈ, ਮਾਨੋ ਸੂਰਜ ਨੇ ਹੀ (ਉਨ੍ਹਾਂ ਦੀ) ਗੋਦ ਵਿਚ ਪਾਈ ਹੋਵੇ। ਉਸ ਦੇ ਜੋਬਨ ਦੀ ਸ਼ੋਭਾ ਬਹੁਤ ਅਧਿਕ ਸੀ, ਮਾਨੋ ਚੰਦ੍ਰਮਾ ਦੀ ਕਲਾ ਰਿੜਕ ਕੇ ਕਢੀ ਹੋਵੇ।੪।

ਉਸ ਦਾ ਨਾਂ ਸਮੇਰ ਕੁਅਰਿ ਰਖਿਆ ਗਿਆ। ਉਸ ਵਰਗੀ ਸੰਸਾਰ ਵਿਚ ਕੋਈ ਹੋਰ ਇਸਤਰੀ ਨਹੀਂ ਸੀ। (ਉਹ) ਤਿੰਨਾਂ ਲੋਕਾਂ ਵਿਚ (ਸ਼੍ਰੇਸ਼ਠ) ਸੁੰਦਰੀ ਸੀ, ਮਾਨੋ ਚੰਦ੍ਰਮਾ ਦੀ ਕਲਾ ਹੋਵੇ।੫।

ਉਸ ਦੇ ਜੋਬਨ ਦੀ ਬਹੁਤ ਅਧਿਕ ਛਬੀ ਸੀ ਮਾਨੋ ਕਾਮ ਦੇਵ ਰੂਪੀ ਸੁਨਿਆਰੇ ਨੇ ਸੰਚੇ ਵਿਚ ਭਰੀ ਹੋਵੇ। ਉਸ ਦੀ ਸ਼ੋਭਾ ਦਾ ਵਰਣਨ ਨਹੀਂ ਕੀਤਾ ਜਾ ਸਕਦਾ ਮਾਨੋ ਮਾਲਤੀ ਦਾ ਫੁਲ ਹੋਵੇ।੬।

ਦੌਹਰਾ

(ਉਸ ਦੇ) ਜੋਬਨ ਦੀ ਛਬੀ ਗੋਰੇ ਅੰਗਾਂ ਉਤੇ ਝਲਕਦੀ ਸੀ। ਮਾਨੋ ਛੀਰ ਸਮੁੰਦਰ ਵਿਚ ਦੁੱਧ ਦੀਆਂ ਤਰੰਗਾਂ ਚਮਕ ਰਹੀਆਂ ਹੋਣ।੭।

ਚੌਪਈ

ਉਹ ਦੱਖਣ ਦੇਸ ਦੇ (ਕਿਸੇ) ਰਾਜੇ ਨਾਲ ਵਿਆਹੀ ਗਈ ਅਤੇ ਭਾਂਤ ਭਾਂਤ ਦੇ ਐਸ਼ਵਰਜ ਨਾਲ ਭਰਪੂਰ ਹੋ ਗਈ। (ਉਸ ਦੀ ਕੁਖ ਤੋਂ) ਦੋ ਪੁੱਤਰ ਅਤੇ ਇਕ ਲੜਕੀ ਪੈਦਾ ਹੋਈ, ਮਾਨੋ (ਉਹ ਲੜਕੀ) ਰੂਪ ਦੀ ਰਾਸ ਹੋਵੇ।੮।

ਕੁਝ ਸਮੇਂ ਬਾਦ ਉਹ ਰਾਜਾ ਮਰ ਗਿਆ। ਉਸ ਦਾ ਛਤ੍ਰ ਵਿਧਾਤਾ ਨੇ (ਉਸ ਦੇ) ਪੁੱਤਰ ਦੇ ਸਿਰ ਉਤੇ ਧਰਿਆ। ਉਸ ਦੀ ਆਗਿਆ ਤੋਂ ਕੋਣ ਟਲ ਸਕਦਾ ਸੀ। (ਉਹ) ਜੋ ਚਿਤ ਵਿਚ ਚਾਹੁੰਦਾ ਸੀ, ਉਹੀ ਕਰਦਾ ਸੀ।੯।

ਇਸ ਤਰ੍ਹਾਂ ਬਹੁਤ ਸਮਾਂ ਬੀਤ ਗਿਆ। ਬਸੰਤ ਚੜ੍ਹ ਆਇਆ ਅਤੇ ਸਭ ਨੇ ਮਨ ਵਿਚ ਜਾਣ ਲਿਆ। ਇਸ ਲਈ ਉਸ ਦਾ ਪ੍ਰੀਤਮ ਤੋਂ ਬਿਨਾ ਰਹਿਣ ਨਹੀਂ ਸੀ ਹੋ ਰਿਹਾ। ਵਿਯੋਗ ਦੇ ਬਾਣਾਂ ਨਾਲ ਉਸ ਦਾ ਹਿਰਦਾ ਸੜ ਰਿਹਾ ਸੀ।੧੦।

ਦੌਹਰਾ

ਵਿਯੋਗ ਦੇ ਡੂੰਘੇ ਤੀਰ ਵਜਣ ਨਾਲ ਉਹ ਕਿਸ ਤਰ੍ਹਾਂ ਧੀਰਜ ਧਾਰਨ ਕਰੇ। ਮੂੰਹ ਤੋਂ ਫਿਕੀਆਂ ਫਿਕੀਆਂ ਗੱਲਾਂ ਕਰਦੀ ਸੀ, ਪਰ (ਉਸ ਦੇ) ਪੇਟ (ਭਾਵ ਮਨ) ਵਿਚ ਪ੍ਰੀਤਮ (ਦੇ ਵਿਯੋਗ) ਦੀ ਪੀੜ ਸੀ।੧੧।

ਉਸ ਦੇ ਤਨ ਵਿਚ ਕਾਮ ਦੇਵ ਦੇ ਤੀਰ ਵਜੇ ਸਨ, (ਉਹ) ਵਿੰਨ੍ਹ ਕੇ ਦੂਜੇ ਪਾਸੇ ਜਾ ਨਿਕਲੇ। (ਫਲਸਰੂਪ) ਲੋਕ-ਲਾਜ ਅਤੇ ਕੁਲ ਦੀ ਮਰਯਾਦਾ ਸਾਰੀ ਤਿੜਕ ਕੇ ਟੁਟ ਗਈ।੧੨।

ਇਕ ਸੁੰਦਰ ਪੁਰਸ਼ ਹੁੰਦਾ ਸੀ। ਉਸ ਨੂੰ ਬੁਲਾ ਲਿਆ ਅਤੇ ਮਨ ਵਿਚ ਖੁਸ਼ ਹੋ ਕੇ ਉਸ ਨਾਲ ਕਾਮ-ਕ੍ਰੀੜਾ ਕੀਤੀ।੧੩।

ਚੌਪਈ

ਤਾ ਸੋ ਭੋਗ ਕਰਤ ਤ੍ਰਿਯ ਰਸੀ। ਜਨ ਹੈ ਨਾਰਿ ਭਵਨ ਤਿਹ ਬਸੀ।
ਨਿਤ ਨਿਸਾ ਕਹ ਤਾਹਿ ਬੁਲਾਵੈ। ਮਨ ਭਾਵਤ ਕੇ ਭੋਗ ਕਮਾਵੈ। ੧੪।

ਆਵਤ ਤਾਹਿ ਲੋਗ ਸਭ ਰੋਕੈ। ਚੋਰ ਪਛਾਨਿ ਪਾਹਰੂ ਟੋਕੈ।
ਜਬ ਚੇਰੀ ਤਿਨ ਬਚਨ ਸੁਨਾਵੈ। ਤਬ ਗ੍ਰਿਹ ਜਾਰ ਸੁ ਪੈਠੈ ਪਾਵੈ। ੧੫।

ਭੋਗ ਜਾਰ ਸੋ ਤ੍ਰਿਯ ਅਤਿ ਕਰੈ। ਭਾਤਿ ਭਾਤਿ ਕੇ ਭੋਗਨ ਭਰੈ।
ਅਧਿਕ ਕਾਮ ਕੇ ਤ੍ਰਿਯ ਉਪਜਾਵੈ। ਲਪਟਿ ਲਪਟਿ ਕਰਿ ਭੋਗ ਕਮਾਵੈ। ੧੬।

ਦੋਹਰਾ

ਜਬ ਚੇਰੀ ਪਹਰੂਨ ਕੇ ਉਤਰ ਦੇਤ ਬਨਾਇ।
ਤਬ ਵਹੁ ਪਾਵਤ ਪੈਠਬੋ ਮੀਤ ਮਿਲਤ ਤਿਹ ਆਇ। ੧੭।

ਚੌਪਈ

ਰੈਨਿ ਭਈ ਤ੍ਰਿਯ ਮਿਤ੍ਰ ਬੁਲਾਯੋ। ਤ੍ਰਿਯ ਕੇ ਭੇਸ ਧਾਰਿ ਸੋ ਆਯੋ।
ਇਹ ਬਿਧਿ ਤਾ ਸੋ ਬਚਨ ਉਚਰੇ। ਹਮ ਸੋ ਭੋਗ ਅਧਿਕ ਤੁਮ ਕਰੇ। ੧੮।

ਨਾਰਿ ਕਹਿਯੋ ਸੁਨਿ ਮਿਤ੍ਰ ਹਮਾਰੇ। ਕਹੋ ਬਾਤ ਸੋ ਕਰਹੁ ਪ੍ਰਯਾਰੇ।
ਮੰਤ੍ਰ ਮੋਰ ਕਾਨਨ ਧਰਿ ਲੀਜਹੁ। ਅਵਰ ਕਿਸੂ ਤਨ ਭੇਦ ਨ ਦੀਜਹੁ। ੧੯।

ਏਕ ਦਿਵਸ ਤੁਮ ਬਨ ਮੈ ਜੈਯਹੁ। ਏਕ ਬਾਵਰੀ ਭੀਤਰਿ ਨੈਯਹੁ।
ਮੋਹਿ ਮਿਲੇ ਜਦੁਪਤਿ ਯੋ ਕਹਿਯਹੁ। ਏ ਬਚ ਭਾਖਿ ਮੋਨ ਹੈ ਰਹਿਯਹੁ। ੨੦।

ਤੁਮ ਜੋ ਲੋਗ ਦੇਖ ਹੈ ਆਈ। ਯੋ ਕਹਿ ਯਹੁ ਤਿਨ ਬਚਨ ਸੁਨਾਈ।
ਆਨਿ ਗਾਵ ਤੇ ਬਚਨ ਕਹੈਗੇ। ਸੁਨ ਬਤਿਯਾ ਹਮ ਚਕ੍ਰਿਤ ਰਹੈਗੇ। ੨੧।

ਚੜਿ ਝੰਪਾਨ ਸੁ ਤਹਾ ਹਮ ਐਹੈ। ਗੁਰੂ ਭਾਖਿ ਤਵ ਸੀਸ ਝੁਕੈ ਹੈ।
ਲੈ ਤੋ ਕੇ ਅਪਨੇ ਘਰ ਜੈਹੋ। ਭਾਤਿ ਭਾਤਿ ਕੇ ਭੋਗ ਕਮੈਹੋ। ੨੨।

ਤਵਨੈ ਜਾਰ ਤੈਸ ਹੀ ਕਿਯੋ। ਜਵਨ ਭਾਤਿ ਅਬਲਾ ਕਹਿ ਦਿਯੋ।
ਭਯੋ ਪ੍ਰਾਤ ਬਨ ਮਾਹਿ ਸਿਧਾਰਿਯੋ। ਏਕ ਬਾਵਰੀ ਮਾਹਿ ਬਿਹਾਰਿਯੋ। ੨੩।

ਦੋਹਰਾ

ਮਜਨ ਕਰਿ ਬਾਪੀ ਬਿਖੈ ਬੈਠਿਯੋ ਧ੍ਯਾਨ ਲਗਾਇ।
ਕਹਿਯੋ ਆਨਿ ਮੁਹਿ ਦੈ ਗਏ ਦਰਸਨ ਸ੍ਰੀ ਜਦੁਰਾਇ। ੨੪।

ਚੌਪਈ

(ਉਹ) ਇਸਤਰੀ ਉਸ ਨਾਲ ਰਮਣ ਕਰਨ ਵਿਚ ਮਗਨ ਹੋ ਗਈ ਮਾਨੋ (ਉਸ ਦੀ) ਨਾਰੀ ਹੋ ਕੇ ਉਸ ਦੇ ਘਰ ਵਿਚ ਹੀ ਵਸਦੀ ਹੋਵੇ। ਹਰ ਰਾਤ ਨੂੰ ਉਸ ਨੂੰ ਬੁਲਾ ਲੈਂਦੀ ਅਤੇ (ਉਸ ਨਾਲ) ਮਨ ਭਾਉਂਦੇ ਭੋਗ ਵਿਲਾਸ ਕਰਦੀ।੧੪।

ਉਸ ਨੂੰ ਆਉਂਦਿਆਂ ਸਾਰੇ ਲੋਕੀਂ ਰੋਕਦੇ ਅਤੇ ਪਹਿਰੇਦਾਰ ਚੋਰ ਸਮਝ ਕੇ ਟੋਕਦੇ। ਪਰ ਜਦੋਂ ਦਾਸੀ ਆ ਕੇ ਉਨ੍ਹਾਂ ਨੂੰ ਦਸਦੀ ਤਾਂ (ਉਸ ਦੇ) ਘਰ ਵਿਚ ਯਾਰ ਪ੍ਰਵੇਸ਼ ਪ੍ਰਾਪਤ ਕਰਦਾ।੧੫।

ਉਹ ਇਸਤਰੀ ਯਾਰ ਨਾਲ ਖੂਬ ਰਤੀ-ਕ੍ਰੀੜਾ ਕਰਦੀ ਅਤੇ ਭਾਂਤ ਭਾਂਤ ਦੇ ਕਾਮ-ਕਲੋਲ ਕਰਦੀ। (ਉਹ) ਇਸਤਰੀ ਬਹੁਤ ਕਾਮੁਕ ਹੋ ਜਾਂਦੀ ਅਤੇ (ਉਸ ਨਾਲ) ਲਿਪਟ ਲਿਪਟ ਕੇ ਸੰਯੋਗ ਕਰਦੀ।੧੬।

ਦੌਹਰਾ

ਜਦ ਦਾਸੀ ਪਹਿਰੇਦਾਰ ਨੂੰ ਸਾਰੀ ਗੱਲ ਸਮਝਾਉਂਦੀ, ਤਦ ਉਹ ਅੰਦਰ ਪ੍ਰਵੇਸ਼ ਪ੍ਰਾਪਤ ਕਰਦਾ ਅਤੇ ਉਹ (ਇਸਤਰੀ) ਮਿਤਰ ਨੂੰ ਮਿਲਣ ਲਈ ਆਉਂਦੀ।੧੭।

ਚੌਪਈ

(ਇਕ ਵਾਰ) ਰਾਤ ਪੈਣ ਤੇ (ਉਸ) ਇਸਤਰੀ ਨੇ ਮਿਤਰ ਨੂੰ ਬੁਲਾ ਲਿਆ। ਉਹ ਇਸਤਰੀ ਦਾ ਭੋਸ ਧਾਰ ਕੇ ਆ ਗਿਆ। (ਉਸ ਇਸਤਰੀ ਨੇ) ਇਸ ਤਰ੍ਹਾਂ ਦੇ ਬੋਲ ਉਸ ਨਾਲ ਸਾਂਝੇ ਕੀਤੇ ਕਿ ਤੁਸੀਂ ਮੇਰੇ ਨਾਲ ਬਹੁਤ ਭੋਗ-ਵਿਲਾਸ ਕਰ ਲਿਆ ਹੈ।੧੮।

ਇਸਤਰੀ ਨੇ ਕਿਹਾ 'ਮਿਤਰ! ਸੁਣੋ। ਜੋ ਗੱਲ ਮੈਂ ਕਹਿੰਦੀ ਹਾਂ, ਹੋ ਪਿਆਰੇ! ਉਹ ਕਰੋ। ਮੇਰੀ ਗੱਲ ਨੂੰ ਕੰਨਾਂ ਵਿਚ ਪਾ ਲਵੋ ਅਤੇ ਕਿਸੇ ਹੋਰ ਨੂੰ ਇਹ ਭੇਦ ਨ ਦਿਓ।੧੯।

ਇਕ ਦਿਨ ਤੁਸੀਂ ਜੰਗਲ ਵਿਚ ਜਾਓ ਅਤੇ ਇਕ ਬਾਉਲੀ ਵਿਚ ਇਸ਼ਨਾਨ ਕਰੋ। (ਅਤੇ) ਇਸ ਤਰ੍ਹਾਂ ਕਹਿਣਾ ਕਿ ਮੈਨੂੰ ਸ੍ਰੀ ਕ੍ਰਿਸ਼ਨ ਮਿਲੇ ਹਨ। ਇਹ ਗੱਲ ਕਹਿ ਕੇ ਚੁਪ ਹੋ ਜਾਣਾ।੨੦।

ਤੈਨੂੰ ਜੋ ਲੋਕ ਵੇਖਣ ਲਈ ਆਉਣ, ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਕਹਿ ਕੇ ਸੁਣਾਉਣਾ। (ਉਹ ਲੋਕ) ਆ ਕੇ ਪਿੰਡ ਵਿਚ ਗੱਲਾਂ ਕਰਨਗੇ, ਜਿਨ੍ਹਾਂ ਬੋਲਾਂ ਨੂੰ ਸੁਣ ਕੇ ਮੈਂ ਹੈਰਾਨ ਹੋ ਜਾਵਾਂਗੀ।੨੧।

ਮੈਂ ਪਾਲਕੀ ('ਝੰਪਾਨ') ਵਿਚ ਚੜ੍ਹ ਕੇ ਉਥੇ ਆਵਾਂਗੀ। ਤੈਨੂੰ ਗੁਰੂ ਕਹਿ ਕੇ ਸਿਰ ਝੁਕਾਵਾਂਗੀ। ਤੈਨੂੰ ਲੈ ਕੇ ਆਪਣੇ ਘਰ ਜਾਵਾਂਗੀ ਅਤੇ (ਤੇਰੇ ਨਾਲ) ਭਾਂਤ ਭਾਂਤ ਦੀ ਕਾਮ-ਕ੍ਰੀੜਾ ਕਰਾਂਗੀ।੨੨।

ਉਸ ਦੇ ਯਾਰ ਨੇ ਉਸੇ ਤਰ੍ਹਾਂ ਕੀਤਾ, ਜਿਸ ਤਰ੍ਹਾਂ (ਉਸ) ਇਸਤਰੀ ਨੇ ਕਿਹਾ ਸੀ। ਸਵੇਰ ਹੋਣ ਤੇ (ਉਹ) ਬਨ ਵਿਚ ਚਲਾ ਗਿਆ ਅਤੇ ਇਕ ਬਾਉਲੀ ਵਿਚ ਜਾ ਕੇ ਵਿਹਾਰ ਕੀਤਾ (ਭਾਵ 'ਇਸ਼ਨਾਨ ਕੀਤਾ')।੨੩।

ਦੌਹਰਾ

ਬਾਉਲੀ ਵਿਚ ਇਸ਼ਨਾਨ ਕਰ ਕੇ ਧਿਆਨ ਲਗਾ ਕੇ ਬੈਠ ਗਿਆ ਅਤੇ ਕਹਿਣ ਲਗਾ ਕਿ ਸ੍ਰੀ ਕ੍ਰਿਸ਼ਨ ਆ ਕੇ ਮੈਨੂੰ ਦਰਸ਼ਨ ਦੇ ਗਏ ਹਨ।੨੪।

ਚੌਪਈ

ਯੋ ਸੁਨਿ ਲੋਕ ਸਕਲ ਹੀ ਧਾਏ। ਛੇਰਾ ਸਕਰ ਕੁਚਾਰੂ ਲਯਾਏ।
ਦੂਧ ਭਾਤ ਆਗੇ ਲੈ ਧਰਹੀ। ਭਾਤਿ ਭਾਤਿ ਸੋ ਪਾਇਨ ਪਰਹੀ। ੨੫।

ਦਰਸ ਦਯੋ ਤੁਮ ਕੋ ਜਦੁਰਾਈ। ਗੁਰੂ ਭਾਖਿ ਦੈ ਗਯੋ ਬਡਾਈ।
ਤਾ ਤੇ ਸਭ ਉਸਤਤਿ ਹਮ ਕਰਹੀ। ਮਹਾ ਕਾਲ ਕੀ ਬੰਦ ਨ ਪਰਹੀ। ੨੬।

ਦੋਹਰਾ

ਮਹਾ ਕਾਲ ਕੀ ਬੰਦ ਤੇ ਸਭ ਕੋ ਲੇਹੁ ਛੁਰਾਇ।
ਤਵ ਪ੍ਰਸਾਦਿ ਬਿਚਰਹਿ ਸੁਰਗ ਪਰਹਿ ਨਰਕ ਨਹਿ ਜਾਇ। ੨੭।

ਚੌਪਈ

ਚਲੀ ਕਥਾ ਪੁਰਿ ਭੀਤਰਿ ਆਈ। ਤਿਨ ਰਾਨੀ ਸੁਵਨਨ ਸੁਨਿ ਪਾਈ।
ਚੜਿ ਝੰਪਾਨ ਤਹਾ ਕਹ ਚਲੀ। ਲੀਨੇ ਬੀਸ ਪਚਾਸਿਕ ਅਲੀ। ੨੮।

ਦੋਹਰਾ

ਚਲੀ ਚਲੀ ਆਈ ਤਹਾ ਜਹਾ ਹੁਤੇ ਨਿਜੁ ਮੀਤ।
ਭਾਖਿ ਗੁਰੂ ਪਾਇਨ ਪਰੀ ਅਧਿਕ ਮਾਨ ਸੁਖ ਚੀਤ। ੨੯।

ਚੌਪਈ

ਕਿਹ ਬਿਧਿ ਦਰਸੁ ਸ੍ਯਾਮ ਤੁਹਿ ਦੀਨੋ। ਕਵਨ ਕ੍ਰਿਪਾ ਕਰਿ ਕੈ ਗੁਰ ਕੀਨੋ।
ਸਕਲ ਕਥਾ ਵਹੁ ਹਮੈ ਸੁਨਾਵਹੁ। ਮੋਰੇ ਚਿਤ ਕੋ ਤਾਪ ਮਿਟਾਵਹੁ। ੩੦।

ਦੋਹਰਾ

ਜੋ ਕਛੁ ਕਥਾ ਤੁਮ ਪੈ ਭਈ ਸੁ ਕਛੁ ਕਹੋ ਤੁਮ ਮੋਹਿ।
ਤੁਹਿ ਜਦੁਪਤਿ ਕੈਸੇ ਮਿਲੇ ਕਹਾ ਦਯੋ ਬਰ ਤੋਹਿ। ੩੧।

ਚੌਪਈ

ਮਜਨ ਹੇਤ ਇਹਾ ਮੈ ਆਯੋ। ਨ੍ਰਾਇ ਧੋਇ ਕਰਿ ਧ੍ਯਾਨ ਲਗਾਯੋ।
ਇਕ ਚਿਤ ਹੈ ਦ੍ਰਿੜ ਜਪੁ ਜਬ ਕਿਯੋ। ਤਬ ਜਦੁਪਤਿ ਦਰਸਨ ਮੁਹਿ ਦਿਯੋ। ੩੨।

ਸੁਨੁ ਅਬਲਾ ਮੈ ਕਛੁ ਨ ਜਾਨੋ। ਕਹਾ ਦਯੋ ਮੁਹਿ ਕਹਾ ਬਖਾਨੋ।
ਮੈ ਲਖਿ ਰੂਪ ਅਚਰਜ ਤਬ ਭਯੋ। ਮੇ ਕਹ ਬਿਸਰਿ ਸਭੈ ਕਿਛੁ ਗਯੋ। ੩੩।

ਚੌਪਈ

ਇਸ ਤਰ੍ਹਾਂ ਸੁਣ ਕੇ ਸਾਰੇ ਲੋਕ (ਉਧਰ ਵਲ) ਚਲ ਪਏ (ਅਤੇ ਉਸ ਲਈ) ਬਕਰਾ ('ਛੇਰਾ'), ਸ਼ਕਰ, ਕਚਾਲੂ ਲੈ ਕੇ ਆਏ। (ਉਸ) ਅਗੇ ਦੁੱਧ ਅਤੇ ਭਾਤ ਲਿਆ ਕੇ ਰਖੇ ਅਤੇ ਕਈ ਤਰ੍ਹਾਂ ਨਾਲ ਪੈਰੀਂ ਪੈਣ ਲਗੇ।੨੫।

ਤੁਹਾਨੂੰ ਸ੍ਰੀ ਕ੍ਰਿਸ਼ਨ ਨੇ ਦਰਸ਼ਨ ਦਿੱਤੇ ਹਨ ਅਤੇ (ਤੁਹਾਨੂੰ) ਗੁਰੂ ਕਹਿ ਕੇ ਵਡਿਆਈ ਦੇ ਗਏ ਹਨ। ਇਸ ਲਈ ਅਸੀਂ ਸਾਰੇ (ਤੁਹਾਡੀ) ਉਸਤਤ ਕਰਦੇ ਹਾਂ (ਜਿਸ ਦੇ ਫਲਸਰੂਪ ਸਾਨੂੰ) ਮਹਾ ਕਾਲ ਦਾ ਬੰਧਨ ਨਹੀਂ ਪਵੇਗਾ (ਭਾਵੇਂ ਅਸੀਂ ਮ੍ਰਿਤੂ ਦੇ ਪ੍ਰਭਾਵ ਤੋਂ ਬਚ ਜਾਵਾਂਗੇ)।੨੬।

ਦੋਹਰਾ

(ਹੇ ਦੇਵ ਆਤਮਾ! ਅਸਾਂ) ਸਾਰਿਆਂ ਨੂੰ ਮਹਾ ਕਾਲ ਦੇ ਬੰਧਨ ਤੋਂ ਮੁਕਤ ਕਰਾ ਦਿਓ। ਤੁਹਾਡੀ ਕ੍ਰਿਪਾ ਕਰ ਕੇ ਅਸੀਂ ਸਵਰਗ ਵਿਚ ਵਿਚਰਾਂਗੇ ਅਤੇ ਨਰਕ ਵਿਚ ਨਹੀਂ ਪਵਾਂਗੇ।੨੭।

ਚੌਪਈ

ਉਹ ਗੱਲ ਤੁਰਦੀ ਤੁਰਦੀ ਨਗਰ ਵਿਚ ਪਹੁੰਚ ਗਈ। ਉਸ ਨੂੰ ਰਾਣੀ ਨੇ ਕੰਨਾਂ ਨਾਲ ਸੁਣ ਲਿਆ। (ਉਹ ਆਪਣੇ ਨਾਲ) ਵੀਹ ਪੰਜਾਹ ਸਹੇਲੀਆਂ ਲੈ ਕੇ ਅਤੇ ਪਾਲਕੀ ਵਿਚ ਸਵਾਰ ਹੋ ਕੇ ਉਧਰ ਵਲ ਚਲ ਪਈ।੨੮।

ਦੋਹਰਾ

ਚਲਦਿਆਂ ਚਲਦਿਆਂ ਉਥੇ ਆ ਪਹੁੰਚੀ ਜਿਥੇ ਉਸ ਦਾ ਮਿਤਰ (ਬੈਠਾ) ਸੀ। ਗੁਰੂ ਕਹਿ ਕੇ (ਉਸ ਦੇ) ਪੈਰੀਂ ਪਈ ਅਤੇ ਮਨ ਵਿਚ ਬਹੁਤ ਸੁਖ ਮੰਨਾਇਆ।੨੯।

ਚੌਪਈ

(ਮਿਤਰ ਤੋਂ ਪੁਛਣ ਲਗੀ) ਤੁਹਾਨੂੰ ਕਿਸ ਤਰ੍ਹਾਂ ਸ੍ਰੀ ਕ੍ਰਿਸ਼ਨ ਨੇ ਦਰਸ਼ਨ ਦਿੱਤੇ ਹਨ ਅਤੇ ਕਿਸ ਤਰ੍ਹਾਂ ਕ੍ਰਿਪਾ ਕਰ ਕੇ (ਤੁਹਾਨੂੰ) ਗੁਰੂ ਬਣਾਇਆ ਹੈ। ਉਹ ਸਾਰੀ ਕਥਾ ਮੈਨੂੰ ਸੁਣਾਓ ਅਤੇ ਮੇਰੇ ਚਿਤ ਦਾ ਸੰਤਾਪ ਨਸ਼ਟ ਕਰੋ।੩੦।

ਦੋਹਰਾ

ਜਿਵੇਂ ਜਿਵੇਂ ਤੁਹਾਡੇ ਨਾਲ ਬੀਤਿਆ, ਉਹ ਸਾਰਾ ਕੁਝ ਤੁਸੀਂ ਮੈਨੂੰ ਦਸੋ। ਤੁਹਾਨੂੰ ਸ੍ਰੀ ਕ੍ਰਿਸ਼ਨ ਕਿਸ ਤਰ੍ਹਾਂ ਮਿਲੇ ਅਤੇ ਤੁਹਾਨੂੰ ਕੀ ਵਰ ਦਿੱਤਾ।੩੧।

ਚੌਪਈ

(ਮਿਤਰ ਨੇ ਉੱਤਰ ਦਿੱਤਾ) ਇਸ਼ਨਾਨ ਕਰਨ ਲਈ ਮੈਂ ਇਥੇ ਆਇਆ ਅਤੇ ਨਹਾ ਧੋ ਕੇ ਧਿਆਨ ਲਗਾਇਆ। ਜਦ ਮਨ ਨੂੰ ਦ੍ਰਿੜ੍ਹਤਾ ਨਾਲ ਇਕਾਗਰ ਕੀਤਾ, ਤਦ ਸ੍ਰੀ ਕ੍ਰਿਸ਼ਨ ਨੇ ਮੈਨੂੰ ਦਰਸ਼ਨ ਦਿੱਤੇ।੩੨।

ਹੇ ਇਸਤਰੀ! ਸੁਣ, ਮੈਂ ਕੁਝ ਨਹੀਂ ਜਾਣਦਾ ਕਿ (ਸ੍ਰੀ ਕ੍ਰਿਸ਼ਨ ਨੇ) ਮੈਨੂੰ ਕੀ ਦਿੱਤਾ ਅਤੇ ਕੀ ਕਿਹਾ। ਮੈਂ (ਉਸ ਦਾ) ਰੂਪ ਵੇਖ ਕੇ ਵਿਸਮਾਦੀ ਅਵਸਥਾ ਵਿਚ ਹੋ ਗਿਆ ਅਤੇ ਮੈਨੂੰ ਸਭ ਕੁਝ ਭੁਲ ਗਿਆ।੩੩।

ਦੋਹਰਾ

ਬਨਮਾਲਾ ਉਰ ਮੈ ਧਰੀ ਪੀਤ ਬਸਨ ਫਹਰਾਇ।
ਨਿਰਖ ਦਿਪਤ ਦਾਮਨਿ ਲਜੈ ਪ੍ਰਭਾ ਨ ਬਰਨੀ ਜਾਇ। ੩੪।

ਚੌਪਈ

ਅਧਿਕ ਜੋਤਿ ਜਦੁਪਤਿ ਕੀ ਸੋਹੈ। ਖਗ ਮ੍ਰਿਗ ਜਛ ਭੁਜੰਗਨ ਮੋਹੈ।
ਲਹਿ ਨੈਨਨ ਕੋ ਮ੍ਰਿਗ ਸਕੁਚਾਨੇ। ਕਮਲ ਜਾਨਿ ਅਲਿ ਫਿਰਤ ਦਿਵਾਨੇ। ੩੫।

ਛੰਦ

ਪੀਤ ਬਸਨ ਬਨਮਾਲ ਮੋਰ ਕੋ ਮੁਟ ਸੁ ਧਾਰੈ।
ਮੁਖ ਮੁਰਲੀ ਅਤਿ ਫਬਤ ਹਿਯੋ ਕੋਸਤਕ ਮਨਿ ਧਾਰੈ।
ਸਾਰੰਗ ਸੁਦਰਸਨ ਗਦਾ ਹਾਥ ਨੰਦਗ ਅਸਿ ਛਾਜੈ।
ਲਖੇ ਸਾਵਰੀ ਦੇਹ ਸਘਨ ਘਨ ਸਾਵਨ ਲਾਜੈ। ੩੬।

ਦੋਹਰਾ

ਚਤੁਰ ਕਾਨ੍ਹ ਆਯੁਧ ਚਤੁਰ ਚਹੂੰ ਬਿਰਾਜਤ ਹਾਥ।
ਦੋਖ ਹਰਨ ਦੀਨੋ ਧਰਨ ਸਭ ਨਾਥਨ ਕੈ ਨਾਥ। ੩੭।
ਨਵਲ ਕਾਨ੍ਹ ਗੋਪੀ ਨਵਲ ਨਵਲ ਸਖਾ ਲਿਯੋ ਸੰਗ।
ਨਵਲ ਬਸਤ੍ਰ ਜਾਮੈ ਧਰੇ ਰੰਗਿਤ ਨਾਨਾ ਰੰਗ। ੩੮।
ਇਹੈ ਭੇਖ ਭਗਵਾਨ ਕੋ ਯਾ ਮੈ ਕਛੂ ਨ ਭੇਦ।
ਇਹੈ ਉਚਾਰਤ ਸਾਸਤ੍ਰ ਸਭ ਇਹੈ ਬਖਾਨਤ ਬੇਦ। ੩੯।
ਇਹੈ ਭੇਖ ਪੰਡਿਤ ਕਹੈ ਇਹੈ ਕਹਤ ਸਭ ਕੋਇ।
ਦਰਸੁ ਦਯੋ ਜਦੁਪਤਿ ਤੁਮੈ ਯਾ ਮੈ ਭੇਦ ਨ ਕੋਇ। ੪੦।

ਚੌਪਈ

ਸਭ ਬਨਿਤਾ ਪਾਇਨ ਪਰ ਪਰੀ। ਭਾਤਿ ਭਾਤਿ ਸੋ ਬਿਨਤੀ ਕਰੀ।
ਨਾਥ ਹਮਾਰੇ ਧਾਮ ਪਧਾਰਹੁ। ਸ੍ਰੀ ਜਦੁਪਤਿ ਕੋ ਨਾਮ ਉਚਾਰਹੁ। ੪੧।

ਦੋਹਰਾ

ਧਾਮ ਚਲੋ ਹਮਰੇ ਪ੍ਰਭੂ ਕਰਿ ਕੈ ਕ੍ਰਿਪਾ ਅਪਾਰ।
ਹਮ ਠਾਵੀ ਸੇਵਾ ਕਰੈ ਏਕ ਚਰਨ ਨਿਰਧਾਰ। ੪੨।
ਰਾਨੀ ਸੁਤ ਤੁਮਰੇ ਜਿਯੈ ਸੁਖੀ ਬਸੈ ਤਬ ਦੇਸ।
ਹਮ ਅਤੀਤ ਬਨ ਹੀ ਭਲੇ ਧਰੇ ਜੋਗ ਕੋ ਭੇਸ। ੪੩।

ਚੌਪਈ

ਕ੍ਰਿਪਾ ਕਰਹੁ ਗ੍ਰਿਹ ਚਲਹੁ ਹਮਾਰੇ। ਲਗੀ ਪਾਇ ਮੈ ਰਹੋ ਤਿਹਾਰੇ।
ਜੋ ਕਛੂ ਕਹੋ ਕਰਿਹੋ ਅਬ ਸੋਈ। ਤਵ ਆਗ੍ਯਾ ਫੇਰਿ ਹੈ ਨ ਕੋਈ। ੪੪।

ਦੋਹਰਾ

(ਉਸ ਨੇ) ਗਲੇ ਵਿਚ ਬਨਮਾਲਾ ਪਾਈ ਹੋਈ ਸੀ ਅਤੇ ਪੀਲੈ ਬਸਤ੍ਰ ਲਹਿਰਾ ਰਹੇ ਸਨ। (ਉਸ ਦੀ) ਚਮਕ ਨੂੰ ਵੇਖ ਕੇ ਬਿਜਲੀ ਸ਼ਰਮਾਉਂਦੀ ਸੀ, (ਉਸ ਦੀ) ਸ਼ੋਭਾ ਦਾ ਵਰਣਨ ਨਹੀਂ ਕੀਤਾ ਜਾ ਸਕਦਾ।੩੪।

ਚੌਪਈ

ਸ੍ਰੀ ਕ੍ਰਿਸ਼ਨ ਦੀ ਜੋਤਿ ਬਹੁਤ ਸ਼ੋਭਾਸ਼ਾਲੀ ਸੀ (ਜਿਸ ਨੂੰ ਵੇਖ ਕੇ) ਪੰਛੀ, ਹਿਰਨ, ਯਕਸ਼ ਅਤੇ ਨਾਗ ਮੋਹਿਤ ਹੋ ਰਹੇ ਸਨ। ਅੱਖਾਂ ਨੂੰ ਵੇਖ ਕੇ ਹਿਰਨ ਸ਼ਰਮਾ ਰਹੇ ਸਨ ਅਤੇ ਭੈਰੋ ਕਮਲ ਦੇ ਫੁਲ ਸਮਝ ਕੇ ਦਿਵਾਨੇ ਹੋਏ ਫਿਰ ਰਹੇ ਸਨ।੩੫।

ਛੰਦ

ਪੀਲੇ ਬਸਤ੍ਰ, ਬਨਮਾਲਾ, ਮੋਰ-ਮੁਕਟ ਧਾਰਨ ਕੀਤੇ ਹੋਏ ਸਨ। ਮੁਖ ਵਿਚ ਮੁਰਲੀ ਬਹੁਤ ਫਬਦੀ ਸੀ ਅਤੇ ਛਾਤੀ ਉਤੇ ਕੋਸਤੁਭ ਮਣੀ ਧਾਰਨ ਕੀਤੀ ਹੋਈ ਸੀ। ਹੱਥ ਵਿਚ ਸਾਰੰਗ ਧਨੁਸ਼, ਸੁਦਰਸ਼ਨ ਚਕ੍ਰ, ਗਦਾ ਅਤੇ ਨੰਦਗ ਖੜਗ ਧਾਰਨ ਕੀਤੇ ਹੋਏ ਸਨ। (ਉਸ ਦੀ) ਸਾਂਵਲੀ ਦੇਹ ਨੂੰ ਵੇਖ ਕੇ ਸਾਵਣ ਦੇ ਸੰਘਣੇ ਕਾਲੇ ਬਦਲ ਵੀ ਲਜਾ ਰਹੇ ਸਨ।੩੬।

ਦੋਹਰਾ

(ਉਸ) ਚਤੁਰ ਕਾਨ੍ਹ ਦੇ ਚੌਹਾਂ ਹੱਥਾਂ ਵਿਚ ਸ਼ਸਤ੍ਰ ਸੁਸ਼ੋਭਿਤ ਸਨ। (ਉਹ) ਦੁਖਾਂ ਨੂੰ ਹਰਨ ਵਾਲੇ, ਗਰੀਬਾਂ (ਦੀਨਾਂ) ਦਾ ਆਸਰਾ ਅਤੇ ਸਾਰਿਆਂ ਨਾਥਾਂ ਦੇ ਵੀ ਨਾਥ ਸਨ।੩੭। ਸੁੰਦਰ ਕਾਨ੍ਹ ਨੇ (ਆਪਣੇ) ਨਾਲ ਸੁੰਦਰ ਗੋਪੀਆਂ ਅਤੇ ਗਵਾਲ-ਬਾਲਕ ਲਏ ਹੋਏ ਸਨ। ਉਨ੍ਹਾਂ ਨੇ ਰੰਗਾਂ ਰੰਗ ਦੇ ਸੁੰਦਰ ਬਸਤ੍ਰ ਧਾਰਨ ਕੀਤੇ ਹੋਏ ਸਨ।੩੮।

(ਇਸਤਰੀ ਕਹਿਣ ਲਗੀ ਕਿ) ਇਹੀ ਭਗਵਾਨ ਕ੍ਰਿਸ਼ਨ ਦਾ ਭੋਸ ਹੈ, ਇਸ ਵਿਚ ਕੋਈ ਫ਼ਰਕ ਨਹੀਂ ਹੈ। ਇਹੀ ਸਾਰੇ ਸ਼ਾਸਤ੍ਰ ਕਹਿੰਦੇ ਹਨ ਅਤੇ ਇਸੇ ਦਾ ਹੀ ਬਖਾਨ ਵੇਦਾਂ ਵਿਚ ਹੋਇਆ ਹੈ।੩੯। ਇਹੀ ਭੋਸ ਪੰਡਿਤ ਕਹਿੰਦੇ ਹਨ ਅਤੇ ਇਹੀ ਸਾਰੀ ਲੋਕਾਈ ਕਹਿੰਦੀ ਹੈ। ਤੁਹਾਨੂੰ ਸ੍ਰੀ ਕ੍ਰਿਸ਼ਨ ਨੇ ਦਰਸ਼ਨ ਦਿੱਤੇ ਹਨ, ਇਸ ਵਿਚ ਕੋਈ ਲੁਕਾ ਨਹੀਂ ਹੈ।੪੦।

ਚੌਪਈ

ਸਾਰੀਆਂ ਇਸਤਰੀਆਂ (ਉਸ ਆਦਮੀ ਦੇ) ਪੈਰੀਂ ਪਈਆਂ ਅਤੇ ਭਾਂਤ ਭਾਂਤ ਦੀਆਂ ਬੇਨਤੀਆਂ ਕੀਤੀਆਂ ਕਿ ਹੇ ਨਾਥ! ਸਾਡੇ ਘਰ ਚਰਨ ਪਾਓ ਅਤੇ ਸ੍ਰੀ ਕ੍ਰਿਸ਼ਨ ਦੇ ਨਾਮ ਦੀ ਆਰਾਧਨਾ ਕਰੋ।੪੧।

ਦੋਹਰਾ

ਰਾਣੀ ਨੇ ਕਿਹਾ 'ਹੇ ਪ੍ਰਭੂ! (ਮੇਰੇ ਉਤੇ) ਅਪਾਰ ਕ੍ਰਿਪਾ ਕਰ ਕੇ ਮੇਰੇ ਘਰ ਚਲੋ। ਮੈਂ ਇਕ ਪੈਰ ਉਤੇ ਖੜੋ ਕੇ (ਆਪ ਜੀ ਦੀ) ਸੇਵਾ ਕਰਾਂਗੀ।੪੨। (ਉਹ ਆਦਮੀ ਕਹਿਣ ਲਗਾ-) ਹੇ ਰਾਣੀ! ਤੇਰੇ ਪੁੱਤਰ ਜੀਉਣ ਅਤੇ ਤੇਰਾ ਦੇਸ ਸੁਖੀ ਵਸੇ। ਅਸੀਂ ਤਿਆਗੀ ਜੋਗ ਦਾ ਭੋਸ ਧਾਰਨ ਕਰ ਕੇ ਬਨ ਵਿਚ ਹੀ ਚੰਗੇ ਹਾਂ।੪੩।

ਚੌਪਈ

(ਰਾਣੀ ਨੇ ਕਿਹਾ) 'ਕ੍ਰਿਪਾ ਕਰ ਕੇ ਮੇਰੇ ਘਰ ਚਲੋ, ਮੈਂ ਤੁਹਾਡੇ ਚਰਨਾਂ ਨਾਲ ਲਗੀ ਰਹਾਂਗੀ। ਜੋ ਕੁਝ (ਤੁਸੀਂ) ਕਹੋਗੇ ਉਹੀ ਹੁਣ ਕਰਾਂਗੀ ਅਤੇ ਤੁਹਾਡੀ ਕੋਈ ਆਗਿਆ ਨਹੀਂ ਫੇਰਾਂਗੀ।੪੪।

ਦੋਹਰਾ

ਮੈ ਯਾ ਸੋ ਗੋਸਟਿ ਕਰੋ ਕਹਿ ਅਲਿ ਦਈ ਉਠਾਇ।
ਆਪੁ ਆਇ ਤਾ ਸੋ ਰਮੀ ਹ੍ਰਿਦੈ ਹਰਖ ਉਪਜਾਇ। ੪੫।

ਚੌਪਈ

ਲੈ ਤਾ ਕੋ ਘਰ ਚਲੀ ਮਨ ਮਾਨਤ ਕਰਿ ਭੋਗ।
ਯਾਹਿ ਮਿਲਿਯੋ ਸਭ ਹਰਿ ਕਹੈ ਭੇਦ ਨ ਜਾਨਹਿ ਲੋਗ। ੪੬।

ਚੌਪਈ

ਤਵਨ ਜਾਰ ਕੋ ਸੰਗ ਲੈ ਚਲੀ। ਲੀਨੇ ਸਾਥਿ ਪਚਾਸਕਿ ਅਲੀ।
ਗੋਸਟਿ ਹੇਤ ਧਾਮ ਤਿਹ ਆਵੈ। ਸੰਕ ਤ੍ਰਯਾਗਿ ਕਰਿ ਭੋਗ ਕਮਾਵੈ। ੪੭।

ਦੋਹਰਾ

ਤਵਨ ਜਾਰ ਸੋ ਯੋ ਰਹੈ ਨਿਜੁ ਨਾਰੀ ਜਿਯੋ ਹੋਇ।
ਲੋਗ ਗੁਰੂ ਕਹਿ ਪਗ ਪਰੈ ਭੇਦ ਨ ਪਾਵੈ ਕੋਇ। ੪੮।
ਚੰਚਲਾਨ ਕੇ ਚਰਿਤ੍ਰ ਕੋ ਸਕਤ ਨ ਕੋਊ ਪਾਇ।
ਚੰਦ੍ਰ ਸੂਰ ਸੂਰ ਅਸੁਰ ਸਭ ਬ੍ਰਹਮ ਬਿਸਨ ਸੂਰ ਰਾਇ। ੪੯। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬਾਦੇ ਚੌਬੀਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੪। ੫੦੯। ਅਫਸੂਰੀ।

ਦੋਹਰਾ

ਗੰਗ ਜਮੁਨ ਭੀਤਰ ਬਸੈ ਕੈਲਾਖਰ ਦੀ ਦੂਨ।
ਤਿਹ ਠਾ ਲੋਗ ਬਸੈ ਘਨੈ ਪ੍ਰਤਛ ਪਸੂ ਕੀ ਜੂਨ। ੧।

ਚੌਪਈ

ਬਹੁਰਿ ਸੁ ਮੰਤ੍ਰੀ ਬਚਨ ਉਚਾਰੇ। ਸੁਨਹੁ ਨ੍ਰਿਪਤਿ ਪ੍ਰਾਨਨ ਤੇ ਪ੍ਰਯਾਰੇ।
ਏਕ ਕਥਾ ਤ੍ਰਿਯ ਤੁਮਹਿ ਸੁਨਾਊ। ਤਾ ਤੇ ਤੁਮਰੋ ਤਾਪ ਮਿਟਾਊ। ੨।

ਦੋਹਰਾ

ਕੈਲਾਖਰ ਕੇ ਰਾਵ ਕੀ ਏਕ ਹੁਤੀ ਬਰ ਨਾਰਿ।
ਰਾਜ ਨਸਟ ਕੇ ਹੇਤੁ ਤਿਨ ਚਿਤ ਮੈ ਕਿਯਾ ਬਿਚਾਰਿ। ੩।

ਚੌਪਈ

ਪ੍ਰੇਮ ਕੁਅਰਿ ਤਾ ਕੀ ਇਕ ਰਾਨੀ। ਬਿਰਧ ਰਾਵ ਲਖਿ ਕਰਿ ਡਰ ਪਾਨੀ।
ਯਾ ਕੇ ਧਾਮ ਏਕ ਸੁਤ ਨਾਹੀ। ਇਹ ਚਿੰਤਾ ਤਾ ਕੇ ਚਿਤ ਮਾਹੀ। ੪।

ਦੋਹਰਾ

‘ਮੈਂ ਇਸ ਨਾਲ ਗੋਸਟਿ ਕਰਾਂਗੀ’ (ਇਹ) ਕਹਿ ਕੇ ਸਖੀ ਨੂੰ ਉਠਾ ਦਿੱਤਾ। ਆਪ ਹਿਰਦੇ ਵਿਚ ਆਨੰਦ ਵਧਾ ਕੇ ਉਸ (ਮਿਤਰ) ਨਾਲ ਆ ਕੇ ਰਮਣ ਕਰਨ ਲਗੀ। ੪੫।

ਚੌਪਈ

(ਉਸ ਨਾਲ) ਮਨ ਭਾਉਂਦੇ ਭੋਗ ਕਰ ਕੇ ਉਸ ਨੂੰ ਘਰ ਨੂੰ ਲੈ ਚਲੀ। ਸਭ ਇਹੀ ਕਹਿੰਦੇ (ਕਿ ਇਸ ਨੂੰ) ਸ੍ਰੀ ਕ੍ਰਿਸ਼ਨ ਮਿਲੇ ਹਨ, (ਪਰ ਅਸਲ) ਭੇਦ ਨੂੰ ਕੋਈ ਨਹੀਂ ਜਾਣਦਾ ਸੀ। ੪੬।

ਚੌਪਈ

(ਉਹ) ਆਪਣੇ ਨਾਲ ਪੰਜਾਹ ਕੁ ਸਹੇਲੀਆਂ ਲੈ ਕੇ ਅਤੇ ਉਸ ਯਾਰ ਨੂੰ ਵੀ ਆਪਣੇ ਸੰਗ ਲੈ ਕੇ ਚਲ ਪਈ। ਉਹ ਗੋਸਟਿ ਕਰਨ ਲਈ ਉਸ ਦੇ ਘਰ ਆਉਂਦਾ ਅਤੇ (ਰਾਣੀ) ਸੰਗ ਦੂਰ ਕਰ ਕੇ (ਉਸ ਨਾਲ) ਕਾਮ-ਕ੍ਰੀੜਾ ਕਰਦੀ। ੪੭।

ਦੋਹਰਾ

ਉਹ ਯਾਰ ਨਾਲ ਇਸ ਤਰ੍ਹਾਂ ਰਹਿਣ ਲਗੀ ਜਿਵੇਂ ਉਸ ਦੀ ਆਪਣੀ ਇਸਤਰੀ ਹੋਵੇ। ਲੋਕੀਂ (ਉਸ ਦੇ ਯਾਰ ਨੂੰ) ਗੁਰੂ ਕਹਿ ਕੇ ਪੈਰੀਂ ਪੈਂਦੇ, ਪਰ (ਇਸ) ਭੇਦ ਨੂੰ ਕੋਈ ਵੀ ਨਹੀਂ ਪਾ ਸਕਿਆ। ੪੮। ਚੰਚਲ ਇਸਤਰੀਆਂ ਦੇ ਚਰਿਤ੍ਰ ਨੂੰ ਕੋਈ ਵੀ ਸਮਝ ਨਹੀਂ ਸਕਿਆ। ਚੰਦ੍ਰਮਾ, ਸੂਰਜ, ਦੇਵਤੇ, ਦੈਂਤ, ਬ੍ਰਹਮਾ, ਵਿਸ਼ਨੂ ਅਤੇ ਇੰਦਰ ਆਦਿ ਸਾਰੇ (ਇਨ੍ਹਾਂ ਦੇ ਭੇਦ ਨੂੰ ਨਹੀਂ ਸਮਝ ਸਕੇ)। ੪੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਚੌਵੀਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੪। ੫੦੯। ਚਲਦਾ।

ਦੋਹਰਾ

ਗੰਗਾ ਜਮਨਾ ਦੇ ਵਿਚਾਲੇ ਕੈਲਾਖਰ ਨਾਂ ਦੀ ਘਾਟੀ ਸਥਿਤ ਸੀ। ਉਸ ਥਾਂ ਤੇ ਰਹਿਣ ਵਾਲੇ ਲੋਕ ਪ੍ਰਤੱਖ ਤੌਰ ਤੇ ਪਸ਼ੂਆਂ ਵਰਗਾ ਜੀਵਨ ਜੀਉਂਦੇ ਸਨ। ੧।

ਚੌਪਈ

ਫਿਰ ਉਸ ਮੰਤ੍ਰੀ ਨੇ ਬਚਨ ਕਹੇ ਹੋ ਪ੍ਰਾਣਾਂ ਤੋਂ ਪਿਆਰੇ ਰਾਜਨ! ਸੁਣੋ। ਮੈਂ ਤੁਹਾਨੂੰ ਇਕ ਔਰਤ ਦੀ ਕਥਾ ਸੁਣਾਉਂਦਾ ਹਾਂ ਅਤੇ ਉਸ ਨਾਲ ਤੁਹਾਡੇ ਹਿਰਦੇ ਦਾ ਦੁਖ ਦੂਰ ਕਰਦਾ ਹਾਂ। ੨।

ਦੋਹਰਾ

ਕੈਲਾਖਰ ਦੇ ਰਾਜੇ ਦੀ ਇਕ ਸੁੰਦਰ ਇਸਤਰੀ ਹੁੰਦੀ ਸੀ। ਰਾਜ ਨੂੰ ਨਸ਼ਟ ਹੋਣ ਤੋਂ (ਬਚਾਉਣ ਲਈ) ਉਸ ਨੇ ਮਨ ਵਿਚ ਵਿਚਾਰਾ ਕੀਤਾ। ੩।

ਚੌਪਈ

ਉਸ ਦੀ ਪ੍ਰੇਮ ਕੁੰਵਰੀ ਨਾਂ ਦੀ ਇਕ ਰਾਣੀ ਸੀ। ਉਹ ਰਾਜੇ ਨੂੰ ਬਿਰਧ ਜਾਣ ਕੇ ਬਹੁਤ ਡਰ ਗਈ। ‘ਇਸ ਦੇ ਘਰ ਇਕ ਵੀ ਪੁੱਤਰ ਨਹੀਂ’--ਇਹ ਚਿੰਤਾ ਉਸ ਦੇ ਮਨ ਵਿਚ ਸੀ। ੪।

ਦੋਹਰਾ

ਪੁਤ੍ਰ ਨ ਗ੍ਰਿਹ ਯਾ ਕੇ ਭਯੋ ਬਿਰਧ ਗਯੋ ਹੈ ਰਾਇ।
ਕੇਲ ਕਲਾ ਤੈ ਥਕਿ ਗਯੋ ਸਕਤ ਨ ਸੁਤ ਉਪਜਾਇ। ੫।

ਚੌਪਈ

ਤਾ ਤੇ ਕਛੂ ਚਰਿਤ੍ਰ ਬਨੈਯੋ। ਰਾਜ ਧਾਮ ਤੇ ਜਾਨ ਨ ਦੈਯੈ।
ਪੂਤ ਅਨਤ ਕੋ ਲੈ ਕਰਿ ਪਰਿਯੈ। ਨਾਮ ਨ੍ਰਿਪਤਿ ਕੋ ਬਦਨ ਉਚਰਿਯੈ। ੬।

ਦੋਹਰਾ

ਗਰਭਵਤੀ ਇਕ ਤ੍ਰਿਯ ਹੁਤੀ ਲੀਨੀ ਨਿਕਟਿ ਬੁਲਾਇ।
ਰਨਿਯਹਿ ਰਹਿਯੋ ਅਧਾਨ ਜਗ ਐਸੇ ਦਈ ਉਡਾਇ। ੭।
ਅਧਿਕ ਦਰਬ ਤਾ ਕੋ ਦਯੋ ਮੇਲ ਪੁਤ੍ਰ ਤਿਹ ਲੀਨ।
ਸੁਤ ਉਪਜਯੋ ਗ੍ਰਿਹ ਰਾਇ ਕੇ ਯੋ ਕਹਿ ਉਤਸਵ ਕੀਨ। ੮।
ਡੋਮ ਭਾਟ ਢਾਢੀਨ ਕੋ ਦੀਨਾ ਦਰਬੁ ਅਪਾਰ।
ਸੇਰ ਸਿੰਘ ਤਾ ਕੋ ਧਰਿਯੋ ਸਭਹਿਨ ਨਾਮ ਸੁਧਾਰ। ੯।

ਚੌਪਈ

ਕਿਤਕ ਦਿਨਨ ਰਾਜਾ ਮਰਿ ਗਯੋ। ਰਾਵ ਸੁ ਸੇਰ ਸਿੰਘ ਤਹ ਭਯੋ।
ਰਾਵ ਰਾਵ ਸਭ ਲੋਗ ਬਖਾਨੈ। ਤਾ ਕੋ ਭੇਦ ਨ ਕੋਊ ਜਾਨੈ। ੧੦।

ਦੋਹਰਾ

ਕਰਮ ਰੇਖ ਕੀ ਗਤਿ ਹੁਤੇ ਭਏ ਰੰਕ ਤੇ ਰਾਇ।
ਰਾਵਤ ਤੇ ਰਾਜਾ ਕਰੇ ਤ੍ਰਿਯਾ ਚਰਿਤ੍ਰ ਬਨਾਇ। ੧੧। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰ ਮੰਤ੍ਰੀ ਭੂਪ ਸੰਬਾਦੇ ਪਚੀਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੫। ੫੨੦। ਅਫਸ਼੍ਰੀ।

ਦੋਹਰਾ

ਕਥਾ ਸੁਨਾਊ ਬਨਿਕ ਕੀ ਸੁਨ ਨ੍ਰਿਪ ਬਰ ਤੁਹਿ ਸੰਗ।
ਇਕ ਤ੍ਰਿਯਾ ਤਾ ਕੀ ਬਨ ਬਿਥੈ ਬੁਰਿ ਪਰ ਖੁਦਯੋ ਬਿਹੰਗ। ੧।

ਚੌਪਈ

ਜਬ ਹੀ ਬਨਿਕ ਬਨਿਜ ਤੇ ਆਵੈ। ਬੀਸ ਚੋਰ ਅਬ ਹਨੇ ਸੁਨਾਵੈ।
ਪ੍ਰਾਤ ਆਨਿ ਇਮਿ ਬਚਨ ਉਚਾਰੇ। ਤੀਸ ਚੋਰ ਮੈ ਆਜੁ ਸੰਘਾਰੇ। ੨।

ਐਸੀ ਭਾਤਿ ਨਿਤ ਵਹੁ ਕਹੈ। ਸੁਨਿ ਤ੍ਰਿਯ ਬੈਨ ਮੋਨ ਹੈ ਰਹੈ।
ਤਾ ਕੇ ਮੁਖ ਪਰ ਕਛੂ ਨ ਭਾਖੈ। ਏ ਸਭ ਬਾਤ ਚਿਤ ਮੈ ਰਾਖੈ। ੩।

ਦੋਹਰਾ

ਇਸ ਦੇ ਘਰ ਪੁੱਤਰ ਪੈਦਾ ਨਹੀਂ ਹੋਇਆ ਅਤੇ ਰਾਜਾ ਬਿਰਧ ਹੋ ਗਿਆ ਹੈ। ਕਾਮ-ਕ੍ਰੀੜਾ ਕਰਨ ਤੋਂ ਇਹ ਰਹਿ ਗਿਆ ਹੈ ਅਤੇ ਪੁੱਤਰ ਪੈਦਾ ਨਹੀਂ ਕਰ ਸਕਦਾ।੫।

ਚੌਪਈ

(ਰਾਣੀ ਨੇ ਸੋਚਿਆ) ਤਾਂ ਤੇ ਕੋਈ ਚਰਿਤ੍ਰ ਕਰਨਾ ਚਾਹੀਦਾ ਹੈ ਅਤੇ ਰਾਜ ਨੂੰ ਘਰੋਂ ਬਾਹਰ ਜਾਣ ਨਹੀਂ ਦੇਣਾ ਚਾਹੀਦਾ। ਕਿਸੇ ਹੋਰ ਦਾ ਪੁੱਤਰ ਲੈ ਕੇ ਪਾਲ ਲੈਣਾ ਚਾਹੀਦਾ ਹੈ ਅਤੇ ਮੂੰਹ ਤੋਂ ਰਾਜੇ ਦਾ ਨਾਮ ਦਸਿਆ ਜਾਣਾ ਚਾਹੀਦਾ ਹੈ।੬।

ਦੋਹਰਾ

ਇਕ ਗਰਭਵਤੀ ਇਸਤਰੀ ਹੁੰਦੀ ਸੀ, (ਉਸ ਨੂੰ ਰਾਣੀ ਨੇ) ਕੋਲ ਬੁਲਾ ਲਿਆ। 'ਰਾਣੀ ਨੂੰ ਗਰਭ ਠਹਿਰ ਗਿਆ ਹੈ' ਜਗਤ ਵਿਚ ਇਹ ਗੱਲ ਧੂਮਾਂ ਦਿੱਤੀ।੭। ਉਸ ਨੂੰ ਬਹੁਤ ਸਾਰਾ ਧਨ ਦਿੱਤਾ ਅਤੇ ਉਸ ਦਾ ਪੁੱਤਰ ਮੁਲ ਲੈ ਲਿਆ। 'ਰਾਜੇ ਦੇ ਘਰ ਪੁੱਤਰ ਪੈਦਾ ਹੋਇਆ ਹੈ' ਇਸ ਤਰ੍ਹਾਂ ਕਹਿ ਕੇ ਜਸ਼ਨ ਮੰਨਾਇਆ।੮। ਡੂਮਾਂ, ਭੱਟਾਂ ਅਤੇ ਢਾਡੀਆਂ ਨੂੰ ਬੇਅੰਤ ਧਨ ਦਿੱਤਾ ਅਤੇ ਸਭ ਨੇ ਸੋਚ ਕੇ ਉਸ ਦਾ ਨਾਮ ਸ਼ੇਰ ਸਿੰਘ ਰਖਿਆ।੯।

ਚੌਪਈ

ਕੁਝ ਸਮੇਂ ਬਾਦ ਰਾਜਾ ਮਰ ਗਿਆ ਅਤੇ ਉਥੇ ਸ਼ੇਰ ਸਿੰਘ ਰਾਜਾ ਬਣ ਗਿਆ। ਉਸ ਨੂੰ ਸਾਰੇ ਲੋਕ ਰਾਜਾ ਰਾਜਾ ਕਹਿਣ ਲਗੇ। (ਪਰ) ਉਸ ਦੇ ਭੇਦ ਨੂੰ ਕੋਈ ਨਹੀਂ ਜਾਣਦਾ ਸੀ।੧੦।

ਦੋਹਰਾ

ਕਰਮ ਰੇਖ (ਅਰਥਾਤ ਭਾਗ) ਦੀ ਚਾਲ ਕਰ ਕੇ ਕੰਗਲੇ ਤੋਂ ਰਾਜਾ ਬਣ ਗਿਆ। ਇਸਤਰੀ ਨੇ ਚਰਿਤ੍ਰ ਕਰ ਕੇ ਮਾਮੂਲੀ ਵਿਅਕਤੀ ਤੋਂ ਰਾਜਾ ਬਣਾ ਦਿੱਤਾ।੧੧।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਪੰਜੀਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੫। ੫੨੦। ਚਲਦਾ।*

ਦੋਹਰਾ

ਹੇ ਸ਼੍ਰੇਸ਼ਠ ਰਾਜਨ! ਸੁਣੋ, ਮੈਂ ਤੁਹਾਨੂੰ ਇਕ ਬਨੀਏ ਦੀ ਕਥਾ ਸੁਣਾਉਂਦਾ ਹਾਂ। ਉਸ ਦੀ ਇਕ ਇਸਤਰੀ ਨੇ ਬਨ ਵਿਚ ਜਾ ਕੇ (ਉਸ ਦੀ) ਗੁਦਾ ਉਤੇ ਪੰਛੀ (ਦਾ ਚਿੰਨ੍ਹ) ਖੋਦਿਆ (ਉਕਰਿਆ)।੧।

ਚੌਪਈ

ਜਦੋਂ ਵੀ ਬਨੀਆ ਵਣਜ ਕਰ ਕੇ ਪਰਤਦਾ ਤਾਂ ਕਹਿੰਦਾ ਕਿ ਇਸ ਵਾਰ (ਉਸ ਨੇ) ਵੀਹ ਚੋਰ ਮਾਰੇ ਹਨ। ਫਿਰ ਸਵੇਰੇ ਆ ਕੇ ਇਸ ਤਰ੍ਹਾਂ ਕਹਿੰਦਾ ਕਿ ਅਜ ਮੈਂ ਤੀਹ ਚੋਰ ਮਾਰੇ ਹਨ।੨।

ਇਸ ਤਰ੍ਹਾਂ ਉਹ ਨਿੱਤ ਕਹਿੰਦਾ ਤਾਂ (ਉਸ ਦੀ) ਇਸਤਰੀ ਸੁਣ ਕੇ ਚੁਪ ਕਰ ਜਾਂਦੀ। (ਉਹ) ਉਸ ਦੇ ਮੂੰਹ ਤੇ ਕੁਝ ਨ ਕਹਿੰਦੀ ਅਤੇ ਸਾਰੀ ਗੱਲ (ਉਹ) ਆਪਣੇ ਚਿਤ ਵਿਚ ਹੀ ਰਖਦੀ।੩।

ਨਿਰਤ ਮਤੀ ਇਹ ਬਿਧਿ ਤਬ ਕਿਯੋ। ਬਾਜਸਾਲ ਤੇ ਹੈ ਇਕ ਲਿਯੋ।
ਬਾਧਿ ਪਾਗ ਸਿਰ ਖੜਗ ਨਚਾਯੋ। ਸਕਲ ਪੁਰਖ ਕੋ ਭੋਸ ਬਨਾਯੋ। ੪।

ਦਹਿਨੇ ਹਾਥ ਸੈਹਥੀ ਸੋਹੈ। ਜਾ ਕੇ ਤੀਰ ਸਿਪਾਹੀ ਕੋਹੈ।
ਸਭ ਹੀ ਸਾਜ ਪੁਰਖ ਕੇ ਬਨੀ। ਜਾਨੁਕ ਮਹਾਰਾਜ ਪਤਿ ਅਨੀ। ੫।

ਦੋਹਰਾ

ਸਿਪਰ ਸਰੋਹੀ ਸੈਹਥੀ ਧੁਜਾ ਰਹੀ ਫਹਰਾਇ।
ਮਹਾਬੀਰ ਸੀ ਜਾਨਿਯੈ ਤ੍ਰਿਯਾ ਨ ਸਮਝੀ ਜਾਇ। ੬।
ਬਨਿਜ ਹੇਤ ਬਨਿਯਾ ਚਲਿਯੋ ਅਤਿ ਹਰਖਤ ਸਭ ਅੰਗ।
ਗਾਵਤ ਗਾਵਤ ਗੀਤ ਸੁਭ ਬਨ ਮੈ ਧਸਿਯੋ ਨਿਸੰਗ। ੭।

ਚੌਪਈ

ਬਨਿਕ ਜਾਤ ਏਕਲੋ ਨਿਹਾਰਿਯੋ। ਛਲੇ ਯਾਹਿ ਯੋ ਬਾਲ ਬਿਚਾਰਿਯੋ।
ਮਾਰਿ ਮਾਰਿ ਕਰਿ ਸਾਮੁਹਿ ਧਾਈ। ਕਾਢਿ ਕ੍ਰਿਪਾਨ ਪਹੁੰਚੀ ਆਈ। ੮।

ਦੋਹਰਾ

ਕਹਾ ਜਾਤ ਰੇ ਮੂੜ ਮਤਿ ਜੁਧ ਕਰਹੁ ਡਰ ਡਾਰਿ।
ਮਾਰਤ ਹੋ ਨਹਿ ਆਜੁ ਤੁਹਿ ਪਗਿਯਾ ਬਸਤ੍ਰ ਉਤਾਰਿ। ੯।

ਚੌਪਈ

ਬਨਿਕ ਬਚਨ ਸੁਨਿ ਬਸਤ੍ਰ ਉਤਾਰੇ। ਘਾਸ ਦਾਤ ਗਹਿ ਰਾਮ ਉਚਾਰੇ।
ਸੁਨ ਤਸਕਰ ਮੈ ਦਾਸ ਤਿਹਾਰੇ। ਜਾਨਿ ਆਪਨੇ ਆਜੁ ਉਬਾਰੇ। ੧੦।

ਦੋਹਰਾ

ਜੋ ਅਪਨੀ ਤੈ ਗੁਦਾ ਪਰ ਖੋਦਨ ਦੇਇ ਬਿਹੰਗ।
ਤੇ ਤੁਮ ਅਬ ਜੀਵਤ ਰਹੋ ਬਚੈ ਤਿਹਾਰੇ ਅੰਗ। ੧੧।
ਤਬੈ ਬਨਿਕ ਤੈਸੇ ਕਿਯਾ ਜਯੋ ਤ੍ਰਿਯਾ ਕਹਿਯੋ ਰਿਸਾਇ।
ਬਰਹਰਿ ਕਰਿ ਛਿਤ ਪਰ ਗਿਰਿਯੋ ਬਚਨ ਨ ਭਾਖੁਯੋ ਜਾਇ। ੧੨।
ਤਬੁ ਤਰੁਨੀ ਹੈ ਤੇ ਉਤਰਿ ਇਕ ਛੁਰਕੀ ਕੇ ਸੰਗ।
ਰਾਮ ਭਨੈ ਤਿਹ ਬਨਿਕ ਕੀ ਬੁਰਿ ਪਰ ਖੁਦੁਯੋ ਬਿਹੰਗ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰ ਮੰਤ੍ਰੀ ਭੂਪ ਸੰਬਾਦੇ ਛਬੀਸਮੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੬। ਪੜੜ। ਅਫਸ੍ਰੀ।

ਚੌਪਈ

ਕੰਕ ਨਾਮ ਦਿਜਬਰ ਇਕ ਸੁਨਾ। ਪੜ੍ਹੇ ਪੁਰਾਨ ਸਾਸਤ੍ਰ ਬਹੁ ਗੁਨਾ।
ਅਤਿ ਸੁੰਦਰ ਤਿਹ ਰੂਪ ਅਪਾਰਾ। ਸੂਰ ਲਯੋ ਜਾ ਤੇ ਉਜਿਆਰਾ। ੧।

ਤਦ ਨਿਰਤ ਮਤੀ ਨੇ ਇਸ ਤਰ੍ਹਾਂ ਕੀਤਾ ਕਿ ਘੋੜਸਾਲ ਤੋਂ ਇਕ ਘੋੜਾ ਲੈ ਲਿਆ। ਸਿਰ ਉਤੇ ਪਗੜੀ ਬੰਨ੍ਹ ਕੇ (ਹੱਥ ਵਿਚ) ਤਲਵਾਰ ਚੁਕ ਲਈ ਅਤੇ ਸਾਰਾ ਮਰਦਾਵਾਂ ਭੇਸ ਬਣਾ ਲਿਆ।੪।

(ਉਸ ਦੇ) ਸੱਜੇ ਹੱਥ ਵਿਚ ਸੈਹਥੀ ਸੋਭਦੀ ਹੈ। ਉਸ ਦੇ ਸਾਹਮਣੇ ਸਿਪਾਹੀ ਕੀ ਚੀਜ਼ ਹੈ। (ਉਸ ਨੇ) ਸਾਰੀ ਮਰਦਾਵੀਂ ਸਜ-ਧਜ ਬਣਾ ਲਈ, ਮਾਨੋ ਮਹਾਰਾਜੇ ਦੀ ਸੈਨਾਪਤੀ ਹੋਵੇ।੫।

ਦੌਹਰਾ

ਢਾਲ, ਤਲਵਾਰ, ਬਰਛੀ ਅਤੇ ਝੂਲਦੇ ਝੰਡੇ ਨਾਲ ਉਹ ਸੂਰਵੀਰ ਜਿਹੀ ਲਗਦੀ ਸੀ, ਇਸਤਰੀ ਨਹੀਂ ਸਮਝੀ ਜਾ ਸਕਦੀ ਸੀ।੬। ਬਹੁਤ ਪ੍ਰਸੰਨ ਚਿਤ ਹੋ ਕੇ ਵਣਜ ਕਰਨ ਲਈ ਬਨੀਆ ਚਲਿਆ ਅਤੇ ਗੀਤ ਗਾਉਂਦਾ ਹੋਇਆ ਜੰਗਲ ਵਿਚ ਨਿਸੰਗ ਚਲਾ ਗਿਆ।੭।

ਚੌਪਈ

ਇਕਲੇ ਬਾਨੀਏ ਨੂੰ ਜਾਂਦਿਆਂ ਵੇਖ ਕੇ (ਉਸ) ਇਸਤਰੀ ਨੇ ਉਸ ਨੂੰ ਛਲਣ ਦਾ ਵਿਚਾਰ ਕੀਤਾ। ਮਾਰੇ ਮਾਰ ਕਰਦੀ (ਉਸ ਦੇ) ਸਾਹਮਣੇ ਆਈ ਅਤੇ ਕ੍ਰਿਪਾਨ ਕਢ ਕੇ (ਉਸ ਦੇ ਨੇੜੇ) ਡਟ ਗਈ।੮।

ਦੌਹਰਾ

ਹੇ ਮੂਰਖ! ਕਿਥੇ ਜਾ ਰਿਹਾ ਹੈਂ। ਡਰ ਨੂੰ ਛਡ ਕੇ (ਮੇਰੇ ਨਾਲ) ਯੁੱਧ ਕਰ। (ਮੈਨੂੰ) ਪਗੜੀ ਅਤੇ ਬਸਤ੍ਰ ਉਤਾਰ (ਕੇ ਦੇ ਦੇ), ਨਹੀਂ ਤਾਂ ਅਜ ਤੈਨੂੰ ਮਾਰ ਦਿਆਂਗੀ।੯।

ਚੌਪਈ

ਬਨੀਏ ਨੇ ਬਚਨ ਸੁਣ ਕੇ ਬਸਤ੍ਰ ਉਤਾਰ ਦਿੱਤੇ ਅਤੇ ਦੰਦਾਂ ਵਿਚ ਘਾਹ ਲੈ ਕੇ ਰਾਮ ਰਾਮ ਉਚਾਰਨ ਲਗਾ। ਹੇ ਚੋਰ! ਮੈਂ ਤੇਰਾ ਦਾਸ ਹਾਂ, ਮੈਨੂੰ ਆਪਣਾ ਦਾਸ ਸਮਝ ਕੇ ਅਜ ਛਡ ਦਿਓ।੧੦।

ਦੌਹਰਾ

ਜੇ ਤੂੰ ਆਪਣੀ ਗੁਦਾ ਉਤੇ ਪੰਛੀ (ਦਾ ਚਿੰਨ੍ਹ) ਖੋਦਣ (ਉਕਰਨ) ਦੇਵੇਂ, ਤਾਂ ਤੂੰ ਹੁਣ ਜੀਉਂਦਾ ਰਹਿ ਸਕਦਾ ਹੈਂ ਅਤੇ ਤੇਰਾ ਸ਼ਰੀਰ ਬਚ ਸਕਦਾ ਹੈ।੧੧। ਤਦ ਉਸ ਬਨੀਏ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਇਸਤਰੀ ਨੇ ਕ੍ਰੋਧਵਾਨ ਹੋ ਕੇ ਕਿਹਾ ਸੀ। (ਉਹ) ਕੰਬਦਾ ਹੋਇਆ ਧਰਤੀ ਉਤੇ ਡਿਗ ਪਿਆ ਅਤੇ (ਉਸ ਤੋਂ) ਬਚਨ ਬੋਲਿਆ ਨ ਜਾ ਸਕਿਆ।੧੨। ਤਦ (ਉਹ) ਇਸਤਰੀ ਘੋੜੇ ਤੋਂ ਉਤਰੀ ਅਤੇ ਇਕ ਛੁਰੀ ਲੈ ਕੇ, (ਕਵੀ) ਰਾਮ ਕਹਿੰਦੇ ਹਨ, ਉਸ ਬਨੀਏ ਦੀ ਗੁਦਾ ਉਤੇ ਪੰਛੀ ਦਾ ਚਿੰਨ੍ਹ ਖੋਦ (ਉਕਰ) ਦਿੱਤਾ।੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਛਬੀਸਵੇਂ ਚਰਿਤ੍ਰ ਦੀ ਸਮਾਪਤੀ,

ਸਭ ਸੁਭ ਹੈ। ੨੬। ਪੜੜ। ਚਲਦਾ।

ਚੌਪਈ

ਕੰਕ ਨਾਂ ਦਾ ਇਕ ਬ੍ਰਾਹਮਣ ਸੁਣਿਆ ਸੀ। ਉਹ ਬਹੁਤ ਸਾਰੇ ਪੁਰਾਣ ਅਤੇ ਸ਼ਾਸਤ੍ਰ ਪੜ੍ਹਦਾ ਸੀ। ਉਸ ਦਾ ਰੂਪ ਬਹੁਤ ਸੁੰਦਰ ਅਤੇ ਅਪਾਰ ਸੀ। ਉਸ ਤੋਂ ਸੂਰਜ ਵੀ ਪ੍ਰਕਾਸ਼ ਲੈਂਦਾ ਸੀ।੧।

ਦਿਜ ਕੇ ਰੂਪ ਅਧਿਕ ਤਬ ਸੋਹੈ। ਸੁਰ ਨਰ ਨਾਗ ਅਸੁਰ ਮਨ ਮੋਹੈ।
ਲਾਂਬੇ ਕੇਸ ਛਕੇ ਘੁੰਘਰਾਰੇ। ਨੈਨ ਜਾਨੁ ਦੋਊ ਬਨੇ ਕਟਾਰੇ। ੨।

ਬ੍ਰਹਮ ਕਲਾ ਰਾਨੀ ਰਸ ਭਰੀ। ਬਿਰਧ ਰਾਇ ਸੁਤ ਹਿਤ ਜਰੀ।
ਤਿਨ ਤ੍ਰਿਯ ਭੋਗ ਕੰਕ ਸੋ ਚਹਾ। ਲਏ ਕਪੂਰ ਆਵਤੋ ਗਹਾ। ੩।

ਤ੍ਰਿਯ ਦਿਜਬਰ ਸੋ ਬਚਨ ਉਚਾਰੇ। ਭਜਹੁ ਆਜੁ ਤੁਮ ਹਮੈ ਪਿਆਰੇ।
ਕੰਕ ਨ ਤਾ ਕੀ ਮਾਨੀ ਕਹੀ। ਰਾਨੀ ਬਾਂਹਿ ਜੋਰ ਤਨ ਗਹੀ। ੪।

ਦੋਹਰਾ

ਗਹਿ ਚੁੰਬਨ ਲਾਗੀ ਕਰਨ ਨ੍ਰਿਪਤ ਨਿਕਸਯਾ ਆਇ।
ਤਬ ਤ੍ਰਿਯ ਕਿਯਾ ਚਰਿਤ੍ਰ ਇਕ ਅਧਿਕ ਹ੍ਰਿਦੈ ਸਕੁਚਾਇ। ੫।
ਯਾ ਦਿਜਬਰ ਤੇ ਮੈ ਭ੍ਰਮੀ ਸੁਨੁ ਰਾਜਾ ਮਮ ਸੂਰ।
ਜਿਨਿ ਇਨ ਚੇਰਿ ਭਖਯੋ ਕਛੂ ਸੁੰਘਨ ਹੁਤੀ ਕਪੂਰ। ੬।
ਸੂਰ ਨਾਮ ਸੁਨਿ ਮੂਰਿ ਮਤਿ ਅਤਿ ਹਰਖਤ ਭਯੋ ਜੀਯ।
ਸੀਘਤ ਹੁਤੀ ਕਪੂਰ ਕਹ ਧੰਨ੍ਯ ਧੰਨ੍ਯ ਇਹ ਤ੍ਰੀਯ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬੰਧੇ ਸਤਾਈਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੭। ੫੪੦। ਅਫਸ੍ਰੀ।

ਚੌਪਈ

ਅਨਤ ਕਥਾ ਮੰਤ੍ਰੀ ਇਕ ਕਹੀ। ਸੁਨਿ ਸਭ ਸਭਾ ਮੋਨਿ ਹ੍ਰੈ ਰਹੀ।
ਏਕ ਅਹੀਰ ਨਦੀ ਤਟ ਰਹਈ। ਅਤਿ ਸੁੰਦਰਿ ਤਿਹ ਤ੍ਰਿਯ ਜਗ ਕਹਈ। ੧।

ਦੋਹਰਾ

ਰੂਪ ਕੁਰੂਪ ਅਹੀਰ ਕੋ ਸੁੰਦਰ ਤਾ ਕੀ ਨਾਰਿ।
ਵਹੁ ਤਰੁਨੀ ਇਕ ਰਾਵ ਕੋ ਅਟਕੀ ਰੂਪ ਨਿਹਾਰਿ। ੨।

ਚੌਪਈ

ਦੁਖਤ ਅਹੀਰ ਨਾਰਿ ਕੋ ਰਾਖੈ। ਕਟੁ ਕਟੁ ਬਚਨ ਰੈਨ ਦਿਨ ਭਾਖੈ।
ਗੋਰਸ ਬੇਚਨ ਜਾਨ ਨ ਦੇਈ। ਛੀਨਿ ਬੇਚਿ ਗਹਨਨ ਕਹ ਲਈ। ੩।

ਅਤਿਲ

ਸੂਰਛਟ ਤਿਹ ਨਾਮ ਤਰੁਨਿ ਕੋ ਜਾਨਿਯੈ।
ਛਤ੍ਰ ਕੇਤੁ ਨ੍ਰਿਪ ਭਏ ਅਧਿਕ ਹਿਤ ਮਾਨਿਯੈ।
ਚੰਦ੍ਰਭਾਗਾ ਸਰਿਤਾ ਤਟ ਭੈਸ ਚਰਾਵਈ।
ਹੋ ਜਹੀ ਰਾਵ ਨਾਵਨ ਹਿਤ ਨਿਤਪ੍ਰਤ ਆਵਈ। ੪।

ਤਦ ਉਸ ਬ੍ਰਾਹਮਣ ਦਾ ਰੂਪ ਬਹੁਤ ਸ਼ੋਭਦਾ ਸੀ। ਦੇਵਤੇ, ਮਨੁੱਖ, ਨਾਗ ਅਤੇ ਦੈਤਾਂ ਦੇ ਮਨ ਮੋਹ ਲੈਂਦਾ ਸੀ। ਉਸ ਦੇ ਲੰਬੇ ਘੁੰਘਰਾਲੇ ਵਾਲ ਫਬਦੇ ਸਨ। ਉਸ ਦੇ ਨੈਣ ਮਾਨੋ ਕਟਾਰਾਂ ਬਣੇ ਹੋਏ ਹੋਣ।੨।

ਬਿਓਮ ਕਲਾ ਨਾਂ ਦੀ ਇਕ ਜੋਬਨਵਤੀ ਰਾਣੀ ਸੀ ਜੋ ਬਿਰਧ ਰਾਜੇ ਦੇ (ਘਰ) ਪੁੱਤਰ (ਨ ਹੋਣ ਕਰ ਕੇ) ਸੜ ਬਲ ਰਹੀ ਸੀ। ਉਸ ਇਸਤਰੀ ਨੇ ਕੰਕ (ਬ੍ਰਾਹਮਣ) ਨਾਲ ਸੰਯੋਗ ਕਰਨਾ ਚਾਹਿਆ ਅਤੇ ਕਪੂਰ ਲਈ ਆਉਂਦੇ ਨੂੰ ਫੜ ਲਿਆ।੩।

(ਉਸ) ਔਰਤ ਨੇ ਸ਼੍ਰੇਸ਼ਠ ਬ੍ਰਾਹਮਣ ਪ੍ਰਤਿ ਬੋਲ ਕਹੇ ਹੋ ਪਿਆਰੇ! ਤੂੰ ਅਜ ਮੇਰੇ ਨਾਲ ਭੋਗ ਕਰ। ਕੰਕ ਨੇ ਉਸ ਦੀ ਕਹੀ ਗੱਲ ਨ ਮੰਨੀ। ਰਾਣੀ ਨੇ (ਉਸ ਨੂੰ) ਜ਼ੋਰ ਨਾਲ ਬਾਂਹਵਾਂ ਦੀ ਗਲਵਕੜੀ ਪਾ ਲਈ।੪।

ਦੋਹਰਾ

(ਜਦੋਂ ਉਸ ਨੂੰ) ਪਕੜ ਕੇ ਚੁੰਮਣ ਲਗੀ ਤਾਂ (ਉਧਰੋਂ) ਰਾਜਾ ਆ ਗਿਆ। ਤਾਂ ਉਸ ਇਸਤਰੀ ਨੇ ਹਿਰਦੇ ਵਿਚ ਬਹੁਤ ਸ਼ਰਮਿੰਦੀ ਹੋ ਕੇ ਇਕ ਚਰਿਤ੍ਰ ਕੀਤਾ।੫। ਹੋ ਮੇਰੇ ਸੂਰਮੇ ਰਾਜੇ! ਸੁਣੋ, ਇਸ ਬ੍ਰਾਹਮਣ ਤੇ ਮੈਨੂੰ ਕੁਝ ਸ਼ਕ ਹੋ ਗਿਆ ਹੈ ਕਿ ਇਸ ਨੇ ਕੁਝ ਚੋਰੀ ਖਾਧਾ ਹੈ, (ਇਸ ਲਈ ਮੈਂ ਇਸ ਦੇ ਮੂੰਹ ਤੋਂ) ਕਪੂਰ ਨੂੰ ਸੁੰਘ ਰਹੀ ਹਾਂ।੬। ਸੂਰਮਾ ਨਾਮ ਸੁਣ ਕੇ ਉਹ ਮੂਰਖ ਰਾਜਾ ਮਨ ਵਿਚ ਬਹੁਤ ਪ੍ਰਸੰਨ ਹੋਇਆ ਅਤੇ ਮੁਸ਼ਕ ਕਪੂਰ ਨੂੰ ਸੁੰਘਣ ਵਾਲੀ ਇਸਤਰੀ ਨੂੰ ਧੰਨ ਧੰਨ ਕਹਿਣ ਲਗਾ।੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਸਤਾਈਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੭। ੫੪੦। ਚਲਦਾ।

ਚੌਪਈ

ਮੰਤ੍ਰੀ ਨੇ ਇਕ ਹੋਰ ਕਥਾ ਕਹੀ, ਜਿਸ ਨੂੰ ਸੁਣ ਕੇ ਸਾਰੀ ਸਭਾ ਖਾਮੋਸ਼ ਹੋ ਗਈ। ਇਕ ਗੁਜਰ ਨਦੀ ਦੇ ਕੰਢੇ ਉਤੇ ਰਹਿੰਦਾ ਸੀ। ਉਸ ਦੀ ਇਸਤਰੀ ਜਗਤ ਵਿਚ ਬਹੁਤ ਸੁੰਦਰ ਮੰਨੀ ਜਾਂਦੀ ਸੀ।੧।

ਦੋਹਰਾ

ਗੁਜਰ ਦਾ ਰੂਪ ਕੋਝਾ ਸੀ, ਪਰ ਉਸ ਦੀ ਇਸਤਰੀ ਸੁੰਦਰ ਸੀ। ਉਹ ਇਸਤਰੀ ਇਕ ਰਾਜੇ ਦਾ ਰੂਪ ਵੇਖ ਕੇ ਉਸ ਦੇ (ਪ੍ਰੇਮ ਵਿਚ) ਫਸ ਗਈ।੨।

ਚੌਪਈ

ਉਹ ਗੁਜਰ ਇਸਤਰੀ ਨੂੰ ਦੁਖੀ ਰਖਦਾ ਸੀ ਅਤੇ ਰਾਤ ਦਿਨ ਕੋੜੇ ਬੋਲ ਬੋਲਦਾ ਸੀ। ਦੁੱਧ ਵੇਚਣ ਲਈ ਵੀ ਉਸ ਨੂੰ ਜਾਣ ਨਹੀਂ ਦਿੰਦਾ ਸੀ ਅਤੇ (ਉਸ ਦੇ) ਗਹਿਣੇ ਵੀ ਖੋਹ ਕੇ ਵੇਚ ਦਿੱਤੇ ਸਨ।੩।

ਅਭਿਲ

ਉਸ ਇਸਤਰੀ ਦਾ ਨਾਂ ਸੂਰਛਟ ਸੀ ਅਤੇ ਜਿਸ ਰਾਜੇ ਨਾਲ ਉਸ ਦਾ ਅਧਿਕ ਹਿਤ ਸੀ, (ਉਸ ਦਾ ਨਾਂ) ਛਤ੍ਰ ਕੇਤੁ ਸੀ। ਚੰਦ੍ਰਭਾਗਾ (ਝੰਨਾ) ਨਦੀ ਦੇ ਕੰਢੇ ਉਹ ਮਹੀਆਂ ਚਰਾਉਂਦੀ ਸੀ। ਉਥੇ ਹੀ ਰਾਜਾ ਨਿੱਤ ਇਸ਼ਨਾਨ ਕਰਨ ਲਈ ਆਉਂਦਾ ਸੀ।੪।

ਚੌਪਈ

ਗੋਰਸ ਦੁਹਨ ਤ੍ਰਿਯਹਿ ਤਹ ਲਯਾਵੈ। ਸਮੈ ਪਾਇ ਰਾਜਾ ਤਹ ਜਾਵੈ।
ਦੁਹਤ ਛੀਰਿ ਕਟਿਯਾ ਦੁਖ ਦੇਈ। ਤ੍ਰਿਯ ਕਹ ਭਾਖਿ ਤਾਹਿ ਗਹਿ ਲੇਈ। ੫।

ਦੋਹਰਾ

ਜਬ ਵਹੁ ਚੋਵਤ ਭੈਸ ਕੇ ਕਰਿ ਕੈ ਨੀਚਾ ਸੀਸ।
ਤੁਰਤ ਆਨਿ ਤ੍ਰਿਯ ਕੇ ਭਜੈ ਬਹੁ ਪੁਰਖਨ ਕੇ ਈਸ। ੬।
ਭਾਤਿ ਭਾਤਿ ਰਾਜਾ ਭਜੈ ਤਾ ਕਹ ਮੋਦ ਬਢਾਇ।
ਚਿਮਟਿ ਚਿਮਟਿ ਸੁੰਦਰਿ ਰਮੈ ਲਪਟਿ ਲਪਟਿ ਤ੍ਰਿਯ ਜਾਇ। ੭।
ਚੋਟ ਲਗੇ ਮਹਿਖੀ ਕੰਪੈ ਦੁਖਦ ਪਰਤ ਛਿਤ ਆਇ।
ਸੰਗ ਅਹੀਰ ਅਹੀਰਨੀ ਬੋਲਤ ਕੋਪ ਬਢਾਇ। ੮।

ਅਤਿਲ

ਸੁਨਹੁ ਅਹੀਰਨ ਬੈਨ ਕਹਾ ਤੁਮ ਕਰਤ ਹੋ।
ਭੂਮਿ ਗਿਰਾਵਤ ਦੂਧ ਨ ਮੋ ਤੇ ਡਰਤ ਹੋ।
ਕਹਿਯੋ ਤ੍ਰਿਯਾ ਪਿਯ ਸਾਥ ਬਾਤ ਸੁਨਿ ਲੀਜਿਯੈ।
ਹੋ ਕਟੀ ਦੁਖਾਵਤ ਯਾਹਿ ਪਿਯਨ ਪੈ ਦੀਜਿਯੈ। ੯।

ਦੋਹਰਾ

ਰਾਵ ਅਹੀਰਨਿ ਦੁਇ ਤਰੁਨ ਭੋਗ ਕਰਹਿ ਸੁਖ ਪਾਇ।
ਲਪਟਿ ਲਪਟਿ ਰਾਜਾ ਰਮੈ ਚਿਮਟਿ ਚਿਮਟਿ ਤ੍ਰਿਯ ਜਾਇ। ੧੦।
ਡੋਲਤ ਮਹਿਖੀ ਨ ਰਹੈ ਬੋਲਯੋ ਬਚਨ ਅਹੀਰ।
ਕਹਾ ਕਰਤ ਹੋ ਗ੍ਰਾਹਨੀ ਬ੍ਰਿਥਾ ਗਵਾਵਤ ਛੀਰ। ੧੧।
ਹੋ ਅਹੀਰ ਮੈ ਕ੍ਰਯਾ ਕਰੋ ਕਟਿਯਾ ਮੁਹਿ ਦੁਖ ਦੇਤ।
ਯਾ ਕਹ ਚੁੰਘਨ ਦੀਜਿਯੈ ਦੁਗਧ ਜਿਯਨ ਕੇ ਹੇਤ। ੧੨।
ਅਧਿਕ ਮਾਨਿ ਸੁਖ ਘਰ ਗਯੋ ਰਾਵ ਅਹੀਰ ਨਿਸੰਗ।
ਯੋ ਕਹਿ ਮੰਤ੍ਰੀ ਨ੍ਰਿਪਤਿ ਪਤਿ ਪੂਰਨ ਕੀਯੋ ਪ੍ਰਸੰਗ। ੧੩।
ਭੇਦ ਅਹੀਰ ਨ ਕਛੁ ਲਹਿਯੋ ਆਯੋ ਅਪਨੇ ਗ੍ਰੇਹ।
ਰਾਮ ਭਨੈ ਤਿਨ ਤ੍ਰਿਯ ਭਏ ਅਧਿਕ ਬਢਾਯੋ ਨੇਹ। ੧੪। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬਾਦੇ ਅਠਾਈਸਮੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸੁਤਾ। ੨੮। ੫੫੪। ਅਫਸ੍ਰੀ।

ਸੌਰਠਾ

ਬੰਦਸਾਲ ਕੇ ਮਾਹ ਨ੍ਰਿਪ ਬਰ ਦਿਯਾ ਉਠਾਇ ਸੁਤ।
ਬਹੁਰੋ ਲਿਯਾ ਬੁਲਾਇ ਭੋਰ ਹੋਤ ਅਪਨੇ ਨਿਕਟਿ । ੧।

ਚੌਪਈ

ਦੁੱਧ ਚੋਣ ਲਈ (ਉਹ) ਇਸਤਰੀ (ਮਹੀਆਂ ਨੂੰ) ਉਥੇ ਲਿਆਉਂਦੀ ਸੀ ਅਤੇ ਮੌਕਾ ਤਾੜ ਕੇ ਰਾਜਾ ਵੀ ਉਥੇ ਚਲਾ ਜਾਂਦਾ ਸੀ। ਦੁੱਧ ਚੋਣ ਵੇਲੇ ਕਟੀ ਬਹੁਤ ਤੰਗ ਕਰਦੀ ਸੀ, (ਤਦ ਉਹ ਗੁਜਰ) ਇਸਤਰੀ ਨੂੰ ਕਟੀ ਪਕੜਨ ਲਈ ਬੁਲਾ ਲੈਂਦਾ।੫।

ਦੌਹਰਾ

ਜਦੋਂ ਉਹ (ਗੁਜਰ) ਸਿਰ ਨੀਵਾਂ ਕਰ ਕੇ ਮਝ ਦੀ ਧਾਰ ਕਢਦਾ, ਤਾਂ ਬਹੁਤ ਲੋਕਾਂ ਦਾ ਸੁਆਮੀ (ਅਰਥਾਤ ਰਾਜਾ) ਤੁਰਤ ਪਹੁੰਚ ਕੇ ਇਸਤਰੀ ਨਾਲ ਸੰਯੋਗ ਕਰਨ ਲਗਦਾ।੬। ਉਸ ਨਾਲ ਰਾਜਾ ਪ੍ਰਸੰਨਤਾ ਪੂਰਵਕ ਵਖ ਵਖ ਢੰਗਾਂ ਦੀ ਰਤੀ-ਕ੍ਰੀੜਾ ਕਰਦਾ। ਉਹ ਸੁੰਦਰ ਇਸਤਰੀ ਵੀ ਚਿਮਟ ਚਿਮਟ ਕੇ ਅਤੇ ਲਿਪਟ ਲਿਪਟ ਕੇ ਰਮਣ ਕਰਦੀ।੭। ਸਟ ਲਗਣ ਨਾਲ ਮਝ ਹਿਲਦੀ ਸੀ ਅਤੇ ਦੁੱਧ ਧਰਤੀ ਉਤੇ ਆ ਪੈਂਦਾ ਸੀ। ਤਾਂ ਗੁਜਰ ਗੁਜਰੀ ਨੂੰ ਗੁੱਸੇ ਨਾਲ ਬੋਲਦਾ ਸੀ।੮।

ਅੰਤਲ

ਹੇ ਗੁਜਰੀ! ਮੇਰੀ ਗੱਲ ਸੁਣ, ਤੂੰ ਕੀ ਕਰ ਰਹੀ ਹੈਂ। (ਤੂੰ) ਧਰਤੀ ਉਤੇ ਦੁੱਧ ਡਿਗਣ ਦੇ ਰਹੀ ਹੈਂ, (ਤੂੰ) ਮੈਥੋਂ ਡਰਦੀ ਨਹੀਂ। ਇਸਤਰੀ (ਪਤੀ ਨੂੰ) ਕਹਿਣ ਲਗੀ ਹੇ ਪ੍ਰਿਯ ! (ਮੇਰੀ) ਗੱਲ ਸੁਣ ਲਵੋ। ਇਹ ਕਟੀ (ਮਝ ਨੂੰ) ਤੰਗ ਕਰਦੀ ਹੈ। ਇਸ ਨੂੰ ਵੀ ਪੀਣ ਲਈ (ਕੁਝ) ਦੁੱਧ ਦਿਓ।੯।

ਦੌਹਰਾ

ਰਾਜਾ ਅਤੇ ਗੁਜਰੀ ਦੋਵੇਂ ਜਵਾਨ ਹਨ ਅਤੇ ਸੰਯੋਗ ਕਰ ਕੇ ਸੁਖ ਪ੍ਰਾਪਤ ਕਰਦੇ ਹਨ। ਲਿਪਟ ਲਿਪਟ ਕੇ ਰਾਜਾ ਰਮਣ ਕਰਦਾ ਹੈ ਅਤੇ ਇਸਤਰੀ ਵੀ ਨਾਲ ਚਿਮਟ ਚਿਮਟ (ਕੇ ਆਨੰਦ ਮਾਣਦੀ ਹੈ)।੧੦। ਜਦ ਮਝ ਹਿਲਣੇ ਨ ਰੁਕੀ ਤਾਂ ਅਹੀਰ ਨੇ ਕਿਹਾ ਹੇ ਗਵਾਲਣ! ਕੀ ਕਰਦੀ ਹੈਂ, (ਕਿਉਂ) ਵਿਅਰਥ ਵਿਚ ਦੁੱਧ ਗੰਵਾ ਰਹੀ ਹੈਂ।੧੧।

(ਇਸਤਰੀ ਨੇ ਕਿਹਾ) ਹੇ ਗੁਜਰਾ! ਮੈਂ ਕੀ ਕਰਾਂ, ਮੈਨੂੰ (ਮਝ ਦਾ) ਕਟਾ ਬਹੁਤ ਤੰਗ ਕਰ ਰਿਹਾ ਹੈ। (ਇਸ ਲਈ) ਇਸ ਨੂੰ ਚੁੰਘਣ ਦੇ, ਦੁੱਧ (ਇਨ੍ਹਾਂ) ਜੀਆਂ ਲਈ ਹੀ ਬਣਿਆ ਹੈ।੧੨। ਰਾਜਾ ਬਹੁਤ ਸੁਖ ਪ੍ਰਾਪਤ ਕਰ ਕੇ ਅਤੇ ਗੁਜਰ ਨਿਸੰਗ ਹੋ ਕੇ ਘਰਾਂ ਨੂੰ ਚਲੇ ਗਏ। ਇਸ ਤਰ੍ਹਾਂ ਮੰਤ੍ਰੀ ਨੇ ਰਾਜਿਆਂ ਦੇ ਰਾਜੇ ਨੂੰ ਕਥਾ-ਪ੍ਰਸੰਗ ਕਹਿ ਕੇ ਪੂਰਾ ਕੀਤਾ।੧੩। ਗੁਜਰ ਕੋਈ ਭੇਦ ਨ ਸਮਝ ਕੇ ਆਪਣੇ ਘਰ ਆ ਗਿਆ। ਰਾਮ (ਕਵੀ) ਕਹਿੰਦੇ ਹਨ ਕਿ ਉਹ ਗੁਜਰ (ਆਪਣੀ) ਇਸਤਰੀ ਨਾਲ ਹੋਰ ਅਧਿਕ ਪ੍ਰੇਮ ਕਰਨ ਲਗ ਗਿਆ।੧੪।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਅਠਾਈਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੮। ੫੫੪। ਚਲਦਾ।

ਸੌਰਠਾ

ਸ਼੍ਰੇਸ਼ਠ ਰਾਜੇ ਨੇ (ਆਪਣੇ) ਪੁੱਤਰ ਨੂੰ ਉਠਾ ਕੇ ਬੰਦੀਖਾਨੇ ਵਿਚ ਭੇਜ ਦਿੱਤਾ ਅਤੇ ਸਵੇਰ ਹੋਣ ਤੇ ਫਿਰ ਆਪਣੇ ਕੋਲ ਬੁਲਾ ਲਿਆ।੧।

ਦੋਹਰਾ

ਦੁਤਿਯਾ ਮੰਤ੍ਰੀ ਬੁਧਿ ਬਰ ਰਾਜ ਰੀਤਿ ਕੀ ਖਾਨਿ।
ਚਿਤ੍ਰ ਸਿੰਘ ਰਾਜਾ ਨਿਕਟ ਕਥਾ ਬਖਾਨੀ ਆਨਿ। ੨।

ਚੌਪਈ

ਸਰਿਤਾ ਨਿਕਟਿ ਰਾਵ ਇਕ ਰਹੈ। ਮਦਨ ਕੇਤੁ ਨਾਮਾ ਜਗ ਕਹੈ।
ਮਦਨ ਮਤੀ ਤਿਯ ਤਹ ਇਕ ਬਸੀ। ਸੰਗ ਸੁ ਤਵਨ ਰਾਇ ਕੇ ਰਸੀ। ੩।

ਦੋਹਰਾ

ਪੈਰਿ ਨਦੀ ਕੋ ਪਾਰ ਕੋ ਉਠਿ ਨ੍ਰਿਪ ਤਿਹ ਪ੍ਰਤਿ ਜਾਇ।
ਭਾਤਿ ਭਾਤਿ ਤਿਹ ਨਾਰਿ ਕੋ ਭਜਤ ਅਧਿਕ ਸੁਖ ਪਾਇ। ੪।

ਚੌਪਈ

ਕਬਹੂੰ ਪੈਰਿ ਨਦੀ ਨ੍ਰਿਪ ਜਾਵੈ। ਕਬਹੂੰ ਤਰਿ ਤਾ ਕੋ ਤ੍ਰਿਯ ਆਵੈ।
ਆਪੁ ਬਿਖੈ ਅਤਿ ਹਿਤ ਉਪਜਾਵੈ। ਭਾਤਿ ਭਾਤਿ ਸੋ ਭੋਗ ਕਮਾਵੈ। ੫।

ਕੋਕ ਸਾਸਤ੍ਰ ਕੀ ਰੀਤਿ ਉਚਰੈ। ਭਾਤਿ ਅਨਿਕ ਰਸਿ ਰਸਿ ਰਤਿ ਕਰੈ।
ਲਪਟਿ ਲਪਟਿ ਕਰਿ ਕੇਲ ਕਮਾਵੈ। ਵੈਸੇ ਹੀ ਪੈਰਿ ਨਦੀ ਘਰਿ ਆਵੈ। ੬।

ਐਸੀ ਬਿਧਿ ਦੇਊ ਨਿਤ ਬਿਹਾਰੈ। ਤਾਪ ਚਿਤ ਕੇ ਸਕਲ ਨਿਵਾਰੈ।
ਕਾਮ ਕੇਲ ਬਹੁ ਬਿਧਿ ਉਪਜਾਵੈ। ਵੈਸੇ ਹੀ ਪੈਰਿ ਨਦੀ ਘਰ ਆਵੈ। ੭।

ਦੋਹਰਾ

ਤਰੀ ਤਰੁਨਿ ਆਵਤ ਹੁਤੀ ਹ੍ਰਿਦੈ ਹਰਖ ਉਪਜਾਇ।
ਤਬ ਲੋ ਲਹਿਰ ਸਮੁੰਦ੍ਰ ਸੀ ਨਿਕਟ ਪਹੁੰਚੀ ਆਇ। ੮।
ਅਪਨੇ ਸੋ ਬਲ ਕਰਿ ਥਕੀ ਪਾਰ ਨ ਭਈ ਬਨਾਇ।
ਲਹਰਿ ਨਦੀ ਕੀ ਆਇ ਤਹ ਲੈ ਗਈ ਕਹੂੰ ਬਹਾਇ। ੯।

ਚੌਪਈ

ਬਹਤ ਬਹਤ ਕੋਸਨ ਬਹੁ ਗਈ। ਲਾਗਤ ਏਕ ਕਿਨਾਰੇ ਭਈ।
ਏਕ ਅਹੀਰ ਦ੍ਰਿਸਟਿ ਤਿਹ ਆਯੋ। ਹਾਕ ਮਾਰ ਤ੍ਰਿਯ ਤਾਹਿ ਬੁਲਾਯੋ। ੧੦।

ਦੋਹਰਾ

ਹੈ ਅਹੀਰ ਹੋ ਜਾਤ ਹੋ ਬਹਤ ਨਦੀ ਕੇ ਮਾਹਿ।
ਜੋ ਹੁਯਾ ਤੇ ਕਾਵੈ ਮੁਝੈ ਵਹੈ ਹਮਾਰੋ ਨਾਹਿ। ੧੧।

ਦੌਹਰਾ

ਦੂਜੇ ਮੰਤ੍ਰੀ ਨੇ, ਜੋ ਬਹੁਤ ਬੁੱਧੀਮਾਨ ਅਤੇ ਰਾਜਨੀਤੀ ਦੀ ਖਾਣ ਸੀ, ਚਿਤ੍ਰ ਸਿੰਘ ਰਾਜੇ
ਕੋਲ ਆ ਕੇ ਕਥਾ ਸੁਣਾਈ।੨।

ਚੌਪਈ

ਇਕ ਰਾਜਾ ਨਦੀ ਦੇ ਨੇੜੇ ਰਹਿੰਦਾ ਸੀ। ਉਸ ਦਾ ਮਦਨ ਕੇਤੂ ਨਾਂ ਜਗਤ ਵਿਚ
ਪ੍ਰਸਿੱਧ ਸੀ। ਉਥੇ ਇਕ ਮਦਨ ਮਤੀ ਨਾਂ ਦੀ ਇਸਤਰੀ ਰਹਿੰਦੀ ਸੀ, ਜੋ ਰਾਜੇ ਦੇ ਪ੍ਰੇਮ ਵਿਚ
ਲੀਨ ਸੀ।੩।

ਦੌਹਰਾ

ਰਾਜਾ (ਮਹੱਲ ਤੋਂ) ਉਠ ਕੇ ਅਤੇ ਨਦੀ ਤਰ ਕੇ ਪਰਲੇ ਪਾਸੇ ਉਸ ਪਾਸ ਜਾਂਦਾ ਸੀ।
ਉਸ ਇਸਤਰੀ ਨਾਲ ਤਰ੍ਹਾਂ ਤਰ੍ਹਾਂ ਦਾ ਸੰਯੋਗ ਕਰ ਕੇ ਬਹੁਤ ਅਧਿਕ ਸੁਖ ਪ੍ਰਾਪਤ ਕਰਦਾ
ਸੀ।੪।

ਚੌਪਈ

ਕਦੇ ਰਾਜਾ ਨਦੀ ਤਰ ਕੇ (ਉਸ ਕੋਲ) ਜਾਂਦਾ ਸੀ ਅਤੇ ਕਦੇ ਇਸਤਰੀ ਨਦੀ ਤਰ ਕੇ
(ਉਸ ਪਾਸ) ਆਉਂਦੀ ਸੀ। ਉਹ ਆਪਣੇ ਅੰਦਰ (ਰਾਜੇ ਲਈ) ਬਹੁਤ ਹਿਤ ਪੈਦਾ ਕਰਦੀ
ਸੀ ਅਤੇ ਭਾਂਤ ਭਾਂਤ ਦੀ ਰਤੀ-ਕੁੰਡਾ ਕਰਦੀ ਸੀ।੫।

(ਉਹ) ਕੋਕ ਸ਼ਾਸਤ੍ਰ ਦੀ ਰੀਤ ਦਸਦੀ ਸੀ ਅਤੇ ਅਨੇਕ ਪ੍ਰਕਾਰ ਦੀ ਕਾਮ-ਕੁੰਡਾ ਪੂਰੀ
ਮੌਜ ਨਾਲ ਕਰਦੀ ਸੀ। ਉਹ ਲਿਪਟ ਲਿਪਟ ਕੇ ਕਾਮ-ਕੋਲ ਕਰਦੀ ਸੀ ਅਤੇ ਉਸੇ ਤਰ੍ਹਾਂ
ਨਦੀ ਤਰ ਕੇ ਘਰ ਆ ਜਾਂਦੀ ਸੀ।੬।

ਇਸ ਤਰ੍ਹਾਂ ਦੋਵੇਂ ਨਿਤ ਰਮਣ ਕਰਦੇ ਸਨ ਅਤੇ ਮਨ ਦੀਆਂ ਸਾਰੀਆਂ ਤਲਖੀਆਂ ਦੂਰ
ਕਰ ਦਿੰਦੇ ਸਨ। ਕਾਮ-ਕੋਲ ਕਈ ਵੰਗਾਂ ਨਾਲ ਪੈਦਾ ਕਰਦੇ ਸਨ ਅਤੇ ਉਸੇ ਤਰ੍ਹਾਂ ਨਦੀ
ਪਾਰ ਕਰ ਕੇ ਘਰ ਆ ਜਾਂਦੇ ਸਨ।੭।

ਦੌਹਰਾ

(ਇਕ ਦਿਨ ਉਹ) ਇਸਤਰੀ ਮਨ ਵਿਚ ਆਨੰਦਿਤ ਹੋ ਕੇ ਤਰਦੀ ਆ ਰਹੀ ਸੀ। ਤਦੋਂ
ਸਮੁੰਦਰ ਦੀ ਲਹਿਰ ਵਰਗੀ (ਨਦੀ ਦੀ ਇਕ ਲਹਿਰ) ਉਸ ਕੋਲ ਆ ਪਹੁੰਚੀ।੮। (ਉਹ)
ਆਪਣਾ ਟਿਲ ਲਾ ਚੁਕੀ, ਪਰ ਪਾਰ ਨ ਹੋ ਸਕੀ। ਨਦੀ ਦੀ ਲਹਿਰ ਉਸ ਨੂੰ ਕਿਸੇ ਪਾਸੇ ਚੋੜ੍ਹ
ਕੇ ਲੈ ਗਈ।੯।

ਚੌਪਈ

ਉਹ ਕਈ ਕੋਹਾਂ ਤਕ ਰੁੜ੍ਹਦੀ ਗਈ ਅਤੇ (ਕਿਤੇ ਦੂਰ ਜਾ ਕੇ) ਇਕ ਕੰਢੇ ਨਾਲ ਜਾ
ਲਗੀ। ਉਸ ਨੂੰ ਇਕ ਗੁਜਰ ਨਜ਼ਰੀਂ ਪਿਆ। ਉਸ ਨੂੰ ਇਸਤਰੀ ਨੇ ਆਵਾਜ਼ ਮਾਰ ਕੇ
(ਆਪਣੇ ਕੋਲ) ਬੁਲਾਇਆ।੧੦।

ਦੌਹਰਾ

ਹੇ ਗੁਜਰ! ਮੈਂ ਨਦੀ ਵਿਚ ਰੁੜ੍ਹਦੀ ਜਾ ਰਹੀ ਹਾਂ। ਜੇ ਮੈਨੂੰ ਇਥੋਂ ਕਢੇਗਾ, ਉਹੀ ਮੇਰਾ
ਪਤੀ ਹੋਵੇਗਾ।੧੧।

ਚੌਪਈ

ਧਾਵਤ ਸੁਨਿ ਅਹੀਰ ਬਚ ਆਯੋ। ਐਚਿ ਤ੍ਰਿਯਾ ਕਹ ਤੀਰ ਲਗਾਯੋ।
ਬਹੁਰਿ ਭੋਗ ਤਿਹ ਸੋ ਤਿਨ ਕਰਿਯੋ। ਘਰ ਲੈ ਜਾਇ ਘਰਨਿ ਤਿਹ ਕਰਿਯੋ। ੧੨।

ਦੋਹਰਾ

ਪ੍ਰਾਨ ਬਚਾਯੋ ਆਪਨੋ ਰਤਿ ਅਹੀਰ ਸੋ ਠਾਨਿ।
ਬਹੁਰ ਰਾਵ ਕੀ ਰੁਚਿ ਬਢੀ ਅਧਿਕ ਤਰੁਨਿ ਕੀ ਆਨ। ੧੩।

ਚੌਪਈ

ਸੁਨੁ ਅਹੀਰ ਮੈ ਤ੍ਰਿਯਾ ਤਿਹਾਰੀ। ਤੁਮ ਪ੍ਰਯਾਰੋ ਮੁਹਿ ਮੈ ਤੁਹਿ ਪ੍ਰਯਾਰੀ।
ਰਾਇ ਨਗਰ ਮੈ ਨਹਿਨ ਨਿਹਾਰੋ। ਤਿਹ ਦੇਖਨ ਕਹ ਹਿਯਾ ਹਮਾਰੋ। ੧੪।

ਦੋਹਰਾ

ਚਲਹੁ ਅਬੈ ਉਠਿ ਕੈ ਦੋਊ ਤਵਨ ਨਗਰ ਮੈ ਜਾਇ।
ਭਾਤਿ ਭਾਤਿ ਕੇ ਸੁਖ ਕਰੈ ਹ੍ਰਿਦੈ ਹਰਖ ਉਪਜਾਇ। ੧੫।
ਤਵਨ ਨਗਰ ਆਵਤ ਭਈ ਲੈ ਗੁਜਰ ਕੇ ਸਾਥ।
ਤਿਵਹੀ ਤਰਿ ਭੇਟਤ ਭਈ ਉਹੀ ਨ੍ਰਿਪਤਿ ਕੇ ਸਾਥ। ੧੬।

ਚੌਪਈ

ਤੈਸਿਯ ਭਾਤਿ ਨਦੀ ਤਰਿ ਗਈ। ਵੈਸਿਯ ਭੇਟ ਨ੍ਰਿਪਤਿ ਸੋ ਭਈ।
ਭੂਪ ਕਹਿਯੋ ਬਹੁਤੇ ਦਿਨ ਆਈ। ਆਜੁ ਹਮਾਰੀ ਸੇਜ ਸੁਹਾਈ। ੧੭।

ਦੋਹਰਾ

ਸੁਨੁ ਰਾਜਾ ਤੁਮ ਬਿਨੁ ਅਧਿਕ ਤ੍ਰਿਯ ਪਾਯੋ ਤਨ ਦੁਖਯ।
ਤੁਮ ਹਮ ਪੈ ਕੇਊ ਨ ਪਠਿਯੋ ਪੂਛਨ ਕੁਸਲ ਮਨੁਖਯ। ੧੮।

ਚੌਪਈ

ਜਬ ਤ੍ਰਿਯ ਅਧਿਕ ਦੁਖਯ ਤਨ ਪਾਯੋ। ਪ੍ਰਾਨਾਕੁਲ ਹਮ ਕੂਕ ਸੁਨਾਯੋ।
ਜੋ ਯਾ ਦੁਖ ਤੇ ਬੈਦ ਉਸਾਰੈ। ਸੋ ਹਮਰੋ ਹ੍ਰੈ ਨਾਥ ਬਿਹਾਰੈ। ੧੯।

ਦੋਹਰਾ

ਇਕ ਅਹੀਰ ਉਪਚਾਰ ਕਰਿ ਮੇ ਕੋ ਲਿਯੋ ਉਬਾਰਿ।
ਅਬ ਮੇ ਸੋ ਐਸੇ ਕਹਤ ਹੋਹਿ ਹਮਾਰੀ ਨਾਰਿ। ੨੦।

ਚੌਪਈ

ਦੁਖਿਤ ਹੋਇ ਤੁਹਿ ਮੈ ਯੋ ਕਹੀ। ਮੇ ਕਰ ਤੇ ਬਤਿਯਾ ਅਬ ਰਹੀ।
ਕਹੁ ਰਾਜਾ ਮੇ ਕਹ ਕਾ ਕਰਿਯੈ। ਤੇ ਸੋ ਛਾਡਿ ਰੰਕ ਕਹ ਬਰਿਯੈ। ੨੧।

ਚੌਪਈ

(ਇਹ) ਬੋਲ ਸੁਣ ਕੇ ਗੁਜਰ ਭਜਦਾ ਆਇਆ ਅਤੇ ਇਸਤਰੀ ਨੂੰ ਖਿਚ ਕੇ ਕੰਢੇ ਲੈ ਆਇਆ। ਫਿਰ ਉਸ ਨੇ ਉਸ ਨਾਲ ਸੰਯੋਗ ਕੀਤਾ ਅਤੇ ਘਰ ਲੈ ਜਾ ਕੇ ਉਸ ਨੂੰ ਘਰ ਵਾਲੀ ਬਣਾ ਲਿਆ।੧੨।

ਦੋਹਰਾ

ਗੁਜਰ ਨਾਲ ਰਤੀ-ਕ੍ਰੀੜਾ ਕਰ ਕੇ (ਇਸਤਰੀ ਨੇ) ਆਪਣੇ ਪ੍ਰਾਣਾਂ ਨੂੰ ਬਚਾ ਲਿਆ। ਪਰ ਉਸ ਇਸਤਰੀ ਦੇ ਮਨ ਵਿਚ ਫਿਰ ਰਾਜੇ ਨੂੰ (ਮਿਲਣ ਦੀ) ਰੁਚੀ ਆ ਵਧੀ।੧੩।

ਚੌਪਈ

ਹੇ ਗੁਜਰ! ਸੁਣ, ਮੈਂ ਤੇਰੀ ਇਸਤਰੀ ਹਾਂ। ਤੁਸੀਂ ਮੈਨੂੰ ਪਿਆਰੇ ਹੋ ਅਤੇ ਮੈਂ ਤੁਹਾਨੂੰ ਪਿਆਰੀ ਹਾਂ। ਮੈਂ ਨਗਰ ਦੇ ਰਾਜੇ ਨੂੰ ਨਹੀਂ ਵੇਖਿਆ। ਉਸ ਨੂੰ ਵੇਖਣ ਤੇ ਮੇਰਾ ਦਿਲ ਕਰਦਾ ਹੈ।੧੪।

ਦੋਹਰਾ

ਚਲੋ, ਹੁਣ ਅਸੀਂ ਦੋਵੇਂ ਉਠ ਕੇ ਉਸ ਨਗਰ ਵਿਚ ਜਾਂਦੇ ਹਾਂ ਅਤੇ ਹਿਰਦੇ ਵਿਚ ਖੁਸ਼ੀ ਵਧਾ ਕੇ ਤਰ੍ਹਾਂ ਤਰ੍ਹਾਂ ਦੇ ਸੁਖ ਮਨਾਉਂਦੇ ਹਾਂ।੧੫।

(ਉਹ ਇਸਤਰੀ) ਗੁਜਰ ਨੂੰ ਨਾਲ ਲੈ ਕੇ ਉਸ ਨਗਰ ਵਿਚ ਆ ਗਈ, ਜਿਸ ਤਰ੍ਹਾਂ ਉਹ ਰਾਜੇ ਨੂੰ ਮਿਲਣ ਲਈ (ਨਦੀ) ਤਰ ਕੇ ਆਉਂਦੀ ਸੀ।੧੬।

ਚੌਪਈ

ਉਸੇ ਤਰ੍ਹਾਂ ਉਹ ਨਦੀ ਤਰ ਕੇ ਗਈ ਅਤੇ ਉਥੇ ਹੀ ਰਾਜੇ ਨੂੰ ਮਿਲੀ। ਰਾਜੇ ਨੇ ਕਿਹਾ ਕਿ ਬਹੁਤ ਦਿਨਾਂ ਬਾਦ ਆਈ ਹੈਂ, ਅਜ ਮੇਰੀ ਸੇਜ ਸੁਹਾਵਣੀ ਹੋਈ ਹੈ।੧੭।

ਦੋਹਰਾ

ਹੇ ਰਾਜਨ! ਸੁਣੋ, ਤੇਰੇ ਬਿਨਾ ਮੈਂ ਬਹੁਤ ਹੀ ਸ਼ਰੀਰਕ ਦੁਖ ਪਾਇਆ ਹੈ। ਪਰ ਤੁਸੀਂ ਮੇਰੀ ਸੁਖ ਸਾਂਦ ਪੁਛਣ ਲਈ ਕੋਈ ਬੰਦਾ ਨਹੀਂ ਭੇਜਿਆ।੧੮।

ਚੌਪਈ

ਜਦ 'ਤ੍ਰਿਯ' (ਭਾਵੇਂ ਮੇਰੇ) ਸ਼ਰੀਰ ਨੇ ਬਹੁਤ ਦੁਖ ਪਾਇਆ ਤਾਂ ਪ੍ਰਾਣਾਂ ਲਈ ਵਿਆਕੁਲ ਹੋ ਕੇ ਮੈਂ ਬਹੁਤ ਕੁਰਲਾਈ ਕਿ ਜੇ ਬੈਦ (ਵਿਅਕਤੀ) ਮੈਨੂੰ ਇਸ ਦੁਖ ਤੋਂ ਬਚਾਏਗਾ, ਉਹ ਮੇਰਾ ਸੁਆਮੀ ਬਣ ਕੇ ਰਮਣ ਕਰੇਗਾ।੧੯।

ਦੋਹਰਾ

ਇਕ ਗੁਜਰ ਨੇ ਉਪਾ ਕਰ ਕੇ ਮੈਨੂੰ ਬਚਾ ਲਿਆ। ਹੁਣ ਮੈਨੂੰ ਇੰਜ ਕਹਿੰਦਾ ਹੈ ਕਿ ਮੇਰੀ ਪਤਨੀ ਬਣ ਜਾ।੨੦।

ਚੌਪਈ

ਦੁਖੀ ਹੋ ਕੇ ਮੈਂ ਤੁਹਾਨੂੰ ਇਹ ਕਹਿ ਰਹੀ ਹਾਂ ਕਿ ਹੁਣ ਮੇਰੇ ਗੱਲ ਮੇਰੇ ਹੱਥ ਵਿਚ ਨਹੀਂ ਰਹੀ। ਹੇ ਰਾਜਨ! ਮੈਨੂੰ ਦਸੋ ਕਿ ਕੀ ਕਰਾਂ। ਤੁਹਾਡੇ ਵਰਗੇ ਨੂੰ ਛੱਡ ਕੇ ਇਸ ਕੰਗਲੇ ਨੂੰ ਵਰ ਲਵਾਂ।੨੧।

ਦੋਹਰਾ

ਸੁਨਤ ਬਚਨ ਤਾ ਕੋ ਨ੍ਰਿਪਤ ਲਯੋ ਅਹੀਰ ਬੁਲਾਇ।
 ਤੁਰਤ ਬਾਧਿ ਤਾ ਕੋ ਦਿਯਾ ਸਰਿਤਾ ਬਿਖੈ ਬਹਾਇ। ੨੨।
 ਪ੍ਰਾਨ ਉਬਾਰਿਯੋ ਸੁਖ ਦੀਆ ਜਮ ਤੇ ਲੀਆ ਬਚਾਇ।
 ਨ੍ਰਿਪ ਹਿਤ ਤੇ ਮਾਰਿਯੋ ਤਿਸੈ ਐਸੇ ਚਰਿਤ੍ਰ ਦਿਖਾਇ। ੨੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਉਨਤੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੯। ੫੭੭। ਅਫਸ੍ਰੀ।

ਚੌਪਈ

ਚਿਤ੍ਰ ਸਿੰਘ ਮੰਤ੍ਰੀ ਸੋ ਕਹੀ। ਹਮ ਤੇ ਸਕਲ ਕ੍ਰਿਯਾ ਰਹੀ।
 ਤੁਮ ਜੋ ਹਮ ਸੋ ਬਚਨ ਉਚਾਰੇ। ਜਾਨੁਕ ਸੁਧਾ ਸੁਵਨ ਭਰਿ ਡਾਰੇ। ੧।

ਦੋਹਰਾ

ਮਨ ਕ੍ਰਮ ਬਚ ਕਰਿ ਮੰਤ੍ਰ ਬਰਿ ਇਹੈ ਬਚਨ ਮੁਰ ਤੋਹਿ।
 ਜੋ ਕਛੁ ਚਰਿਤ ਇਸਤ੍ਰਿਨ ਕਰੇ ਸੁ ਕਛੁ ਕਹੇ ਸਭ ਮੋਹਿ। ੨।
 ਏਕ ਰਾਵ ਕਾਨੋ ਹੁਤੇ ਤਾਹਿ ਕ੍ਰਿਯਾ ਨਾਰ।
 ਰਮੀ ਜਾਰ ਸੋ ਰਾਇ ਕੀ ਆਖ ਅੰਬੀਰਹ ਡਾਰਿ। ੩।

ਚੌਪਈ

ਜਬਹੀ ਮਾਸ ਫਾਗੁ ਕੋ ਆਯੋ। ਨਰ ਨਾਰਿਨ ਆਨੰਦ ਬਢਾਯੋ।
 ਘਰ ਘਰ ਹੋਤ ਕੁਲਾਹਲ ਭਾਰੀ। ਗਾਵਤ ਗੀਤ ਬਜਾਵਤ ਤਾਰੀ। ੪।

ਚਾਚਰ ਮਤੀ ਨਾਮ ਤ੍ਰਿਯ ਤਾ ਕੋ। ਅਤਿ ਸੁੰਦਰ ਬਿਧ ਬਪੁ ਕਿਯ ਵਾ ਕੋ।
 ਮਾਨੀ ਸੈਨ ਨ੍ਰਿਪਤ ਕੋ ਨਾਮਾ। ਚਾਚਰ ਮਤੀ ਜਵਨ ਕੀ ਬਾਮਾ। ੫।

ਰੂਪਵੰਤ ਨਟ ਤਵਨ ਨਿਹਾਰਿਯੋ। ਮਦਨ ਤਬੈ ਤਨ ਬਿਸਿਖ ਪ੍ਰਹਾਰਿਯੋ।
 ਮਨ ਕ੍ਰਮ ਬਚ ਕਰਿ ਕੈ ਬਸਿ ਭਈ। ਜਾਨੁਕ ਦਾਸ ਮੇਲ ਕੀ ਲਈ। ੬।

ਦੋਹਰਾ

ਘਰ ਘਰ ਚਾਚਰਿ ਖੇਲਹੀ ਘਰ ਘਰ ਗੈਯਹਿ ਗੀਤ।
 ਘਰ ਘਰ ਹੋਤ ਮ੍ਰਿਦੰਗ ਧੁਨ ਘਰ ਘਰ ਨਚਤ ਸੰਗੀਤ। ੭।
 ਤਿਹ ਠਾ ਏਕ ਪ੍ਰਬੀਨ ਨਟ ਸਭ ਨਟੂਅਨ ਕੋ ਰਾਇ।
 ਮਦਨ ਛਪਾਏ ਕਾਢੀਐ ਮਦਨ ਕਿ ਨਵਰੰਗ ਰਾਇ। ੮।

ਦੌਹਰਾ

ਰਾਜੇ ਨੇ ਉਸ ਦੇ ਬੋਲ ਸੁਣ ਕੇ ਗੁਜਰ ਨੂੰ ਬੁਲਾਇਆ ਅਤੇ ਉਸ ਨੂੰ ਬੰਨ੍ਹ ਕੇ ਨਦੀ ਵਿਚ ਰੁੜ੍ਹਵਾ ਦਿੱਤਾ।੨੨। (ਗੁਜਰ ਨੇ ਉਸ ਇਸਤਰੀ ਦੇ) ਪ੍ਰਾਣ ਬਚਾਏ, ਸੁਖ ਦਿੱਤਾ ਅਤੇ ਯਮਰਾਜ ਤੋਂ ਬਚਾ ਲਿਆ। ਪਰ ਰਾਜੇ ਦੇ ਪਿਆਰ ਲਈ (ਉਸ ਇਸਤਰੀ ਨੇ) ਅਜਿਹਾ ਚਰਿਤ੍ਰ ਵਿਖਾ ਕੇ ਉਸ (ਗੁਜਰ) ਨੂੰ ਮਰਵਾ ਦਿੱਤਾ।੨੩।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਉਨੱਤੀਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੯। ੫੭੭। ਚਲਦਾ।

ਚੌਪਈ

ਚਿਤ੍ਰ ਸਿੰਘ (ਰਾਜੇ) ਨੇ ਮੰਤ੍ਰੀ ਨੂੰ ਕਿਹਾ ਕਿ ਮੇਰੇ ਤੋਂ ਸਾਰੀ ਮਾੜੀ ਕ੍ਰਿਆ (ਕਰਮ) ਕਰਨੇ ਰਹਿ ਗਈ ਹੈ (ਅਰਥਾਤ ਛੱਡ ਦਿੱਤੀ ਹੈ)। ਤੂੰ ਜੋ ਮੈਨੂੰ ਬੋਲ ਕਹੇ ਹਨ ਮਾਨੋ ਕੰਨਾਂ ਵਿਚ ਅੰਮ੍ਰਿਤ ਭਰ ਦਿੱਤਾ ਹੋਵੇ।੧।

ਦੌਹਰਾ

ਹੇ ਮਨ, ਬਚਨ ਅਤੇ ਕਰਮ ਕਰ ਕੇ ਚੰਗੇ ਵਜ਼ੀਰ! ਮੇਰੀ ਤੈਨੂੰ ਇਹੀ ਬੇਨਤੀ ਹੈ ਕਿ ਜਿਹੜੇ ਕੁਝ ਚਰਿਤ੍ਰ ਇਸਤਰੀਆਂ ਕਰਦੀਆਂ ਹਨ, ਉਹ ਮੈਨੂੰ ਸਾਰੇ ਦਸ ਦਿਓ। ੨। (ਮੰਤ੍ਰੀ ਨੇ ਕਿਹਾ-) ਇਕ ਕਾਣਾ ਰਾਜਾ ਹੁੰਦਾ ਸੀ ਅਤੇ ਉਸ ਦੀ ਮਾੜੇ ਆਚਰਨ ਵਾਲੀ ਇਸਤਰੀ ਸੀ। ਉਸ ਨੇ ਰਾਜੇ ਦੀਆਂ ਅੱਖਾਂ ਵਿਚ ਗੁਲਾਲ ਪਾ ਕੇ ਯਾਰ ਨਾਲ ਰਮਣ ਕੀਤਾ ਸੀ।੩।

ਚੌਪਈ

ਜਦੋਂ ਫਗਣ ਦਾ ਮਹੀਨਾ ਆਇਆ ਤਾਂ ਮਰਦਾਂ ਅਤੇ ਔਰਤਾਂ ਨੇ (ਆਪਣੇ ਮਨ ਵਿਚ) ਆਨੰਦ ਵਧਾਇਆ। ਘਰ ਘਰ ਵਿਚ ਖੂਬ ਰੌਲਾ ਪੈਣ ਲਗਾ ਅਤੇ (ਲੋਕੀਂ) ਤਾੜੀਆਂ ਵਜਾ ਕੇ ਗੀਤ ਗਾਉਣ ਲਗੇ।੪।

ਉਸ ਦੀ ਇਸਤਰੀ ਦਾ ਨਾਂ ਚਾਚਰ ਮਤੀ ਸੀ। ਉਸ ਦਾ ਸ਼ਰੀਰ ਵਿਧਾਤਾ ਨੇ ਬਹੁਤ ਸੁੰਦਰ ਬਣਾਇਆ ਸੀ। ਰਾਜੇ ਦਾ ਨਾਂ ਮਾਨੀ ਸੈਨ ਸੀ ਜਿਸ ਦੀ ਚਾਚਰ ਮਤੀ ਇਸਤਰੀ ਸੀ।੫।

ਉਸ ਨੇ ਇਕ ਰੂਪਵਾਨ ਨਟ ਨੂੰ ਵੇਖਿਆ। ਤਦੋਂ ਕਾਮ ਦੇਵ ਨੇ ਉਸ ਨੂੰ ਬਾਣ ਮਾਰਿਆ। (ਉਹ) ਮਨ, ਬਚਨ ਅਤੇ ਕਰਮ ਕਰ ਕੇ (ਉਸ ਦੇ) ਵਸ ਵਿਚ ਹੋ ਗਈ, ਮਾਨੋ ਮੁਲ ਲਈ ਹੋਈ ਦਾਸੀ ਹੋਵੇ।੬।

ਦੌਹਰਾ

ਘਰ ਘਰ ਵਿਚ ਫਾਗ (ਹੋਲੀ) ਖੇਡੀ ਜਾ ਰਹੀ ਸੀ ਅਤੇ ਘਰ ਘਰ ਵਿਚ ਗੀਤ ਗਾਏ ਜਾ ਰਹੇ ਸਨ। ਘਰ ਘਰ ਵਿਚ ਮ੍ਰਿਦੰਗ ਦੀ ਧੁਨ ਹੋ ਰਹੀ ਸੀ ਅਤੇ ਘਰ ਘਰ ਵਿਚ ਸੰਗੀਤ ਉਤੇ ਨਾਚ ਹੋ ਰਿਹਾ ਸੀ।੭। ਉਥੇ ਇਕ ਪ੍ਰਬੀਨ ਨਟ ਵੀ ਸੀ ਜੋ ਸਭ ਨਟਾਂ ਦਾ ਰਾਜਾ ਸੀ (ਭਾਵ ਸ਼ਿਰੋਮਣੀ ਸੀ)। ਮਦਨ ਨੂੰ ਲੁਕਾਓ (ਅਤੇ ਉਸ ਨੂੰ) ਕਢ ਲਵੋ (ਇਸ ਤਰ੍ਹਾਂ ਦਾ ਮਾਨੋ ਕਾਮ ਦੇਵ ਦਾ ਹੀ ਸਰੂਪ ਸੀ)। (ਉਸ ਦਾ ਨਾਂ) ਨਵਰੰਗ ਰਾਇ ਸੀ।੮।

ਚੌਪਈ

ਚਾਚਰ ਪਰੀ ਨਗਰ ਮੈ ਭਾਰੀ। ਗਾਵਤ ਗੀਤ ਸਭੈ ਨਰ ਨਾਰੀ।
ਨਵਲਾਸਿਨ ਹਾਥਨ ਲਹਕਾਵੈ। ਚਤੁਰਨ ਕੇ ਚਤੁਰਾ ਤਨ ਲਾਵੈ। ੯।

ਦੋਹਰਾ

ਘਰ ਘਰ ਚਾਚਰ ਗਾਵਹੀ ਘਰ ਘਰ ਬਜਤ ਮ੍ਰਿਦੰਗ।
ਹਰਿ ਦਰ ਰਾਗ ਅਲਾਪਿਯਤ ਘਰ ਘਰ ਬਜਤ ਮੁਚੰਗ। ੧੦।
ਘਰ ਘਰ ਅਬਲਾ ਗਾਵਹੀ ਮਿਲਿ ਮਿਲਿ ਗੀਤ ਬਚਿਤ੍ਰ।
ਮੁਰਲੀ ਮੁਰਜ ਮ੍ਰਿਦੰਗ ਧੁਨ ਜਹ ਤਹ ਬਜਤ ਬਜਿਤ੍ਰ। ੧੧।

ਚੌਪਈ

ਨਰ ਨਾਰਿਨ ਮਿਲ ਖੇਲ ਰਚਾਯੋ। ਫੂਲ ਪਾਨ ਕੈਫਾਨ ਮੰਗਾਯੋ।
ਦੁਹੂੰ ਓਰ ਨਵਲਾਸਿਨ ਮਾਰੈ। ਮਧੁਰ ਮਧੁਰ ਧੁਨਿ ਗੀਤ ਉਚਾਰੈ। ੧੨।

ਦੋਹਰਾ

ਛੈਲ ਛਬੀਲੀ ਖੇਲ ਹੀ ਨਰ ਨਾਰਿਨ ਕੀ ਭੀਰ।
ਜਿਤ ਜਿਤ ਦ੍ਰਿਸਟ ਪਸਾਰਿਯੈ ਤਿਤਹਿ ਕਿਸਰਿਯਾ ਚੀਰ। ੧੩।
ਘਰ ਘਰ ਚਾਚਰ ਖੇਲੀਯਹਿ ਹਸਿ ਹਸਿ ਗੈਯਹਿ ਗੀਤ।
ਘਰ ਘਰ ਹੋਤ ਮ੍ਰਿਦੰਗ ਧੁਨਿ ਘਰ ਘਰ ਨਚਤ ਸੰਗੀਤ। ੧੪।
ਨਿਰਖਿ ਰੂਪ ਤਾ ਕੋ ਸਕਲ ਉਰਝਿ ਰਹਿਯੋ ਸੁ ਕੁਮਾਰ।
ਰਾਨੀ ਹੂੰ ਚਟਪਟ ਅਟਕ ਨਟ ਸੋ ਕਿਯੋ ਪ੍ਰਯਾਰ। ੧੫।
ਖੇਲਤ ਫਾਗੁ ਬਚਿਤ੍ਰ ਗਤਿ ਨਰ ਨਾਰੀ ਸੁਖ ਪਾਇ।
ਅਲਤਾ ਕੀ ਆਂਧੀ ਚਲੀ ਮਨੁਖ ਨ ਨਿਰਖੁਯੋ ਜਾਇ। ੧੬।
ਕ੍ਰਮ ਕ੍ਰਮ ਬਜੈ ਬਜੰਤੁ ਬਹੁ ਰੁਨ ਝੁਨ ਮੁਰਲਿ ਮੁਚੰਗ।
ਝਿਮਿ ਝਿਮਿ ਬਰਸਿਯੋ ਨੇਹ ਰਸ ਦ੍ਰਿਮ ਦ੍ਰਿਮ ਦਯਾ ਮ੍ਰਿਦੰਗ। ੧੭।

ਚੌਪਈ

ਅਲਤਾ ਸਾਥ ਭਯੋ ਅੰਧਯਾਰੋ। ਦ੍ਰਿਸਟਿ ਪਰਤ ਨਹਿ ਹਾਥ ਪਸਾਰੋ।
ਰਾਨੀ ਪਤਿ ਅੰਬੀਰ ਦ੍ਰਿਗ ਪਾਰਾ। ਜਾਨੁਕ ਨ੍ਰਿਪਹਿ ਅੰਧ ਕੈ ਡਾਰਾ। ੧੮।

ਦੋਹਰਾ

ਏਕ ਆਖਿ ਕਾਨਾ ਹੁਤੋ ਦੁਤਿਯੋ ਪਰਾ ਅੰਬੀਰ।
ਗਿਰਿਯੋ ਅੰਧ ਜਿਮਿ ਹੂੰ ਨ੍ਰਿਪਤਿ ਦ੍ਰਿਗ ਜੁਤ ਭਯੋ ਅਸੀਰ। ੧੯।
ਰਾਨੀ ਨਵਰੰਗ ਰਾਇ ਕੋ ਤਬ ਹੀ ਲਿਯਾ ਬੁਲਾਇ।
ਆਲਿੰਗਨ ਚੁੰਬਨ ਕਰੇ ਦਿੜ ਰਤਿ ਕਰੀ ਮਚਾਇ। ੨੦।

ਚੌਪਈ

ਨਗਰ ਵਿਚ ਹੋਲੀ ਦੀ ਖੇਡ ਦੀ ਧੁੰਮ ਮਚ ਗਈ। ਸਾਰੇ ਨਰ ਨਾਰੀਆਂ ਗੀਤ ਗਾ ਰਹੇ ਸਨ। (ਨੌਜਵਾਨ ਇਸਤਰੀਆਂ ਦੇ) ਹੱਥਾਂ ਵਿਚ ਫੁਲਾਂ ਦੀਆਂ ਛਟੀਆਂ ਲਟਕ (ਜਾਂ ਚਮਕ) ਰਹੀਆਂ ਹਨ ਅਤੇ ਚਤੁਰਾਂ ਨੂੰ ਚਤੁਰ ਇਸਤਰੀਆਂ ਮਾਰ ਰਹੀਆਂ ਹਨ।੯।

ਦੋਹਰਾ

ਘਰ ਘਰ ਵਿਚ ਹੋਲੀ ਦੇ ਗੀਤ ਗਾਏ ਜਾ ਰਹੇ ਹਨ ਅਤੇ ਘਰ ਘਰ ਵਿਚ ਮ੍ਰਿਦੰਗ ਵਜ ਰਹੇ ਹਨ। ਹਰ ਘਰ ਦੇ ਦੁਆਰ ਉਤੇ ਰਾਗ ਅਲਾਪਿਆ ਜਾ ਰਿਹਾ ਹੈ ਅਤੇ ਘਰ ਘਰ ਵਿਚ ਮਧੁਰ ਆਵਾਜ਼ ਵਾਲੇ ਵਾਜੇ ਵਜ ਰਹੇ ਹਨ।੧੦। ਘਰ ਘਰ ਵਿਚ ਇਸਤਰੀਆਂ ਮਿਲ ਕੇ ਵਿਚਿਤ੍ਰ ਗੀਤ ਗਾ ਰਹੀਆਂ ਹਨ। ਮੁਰਲੀ, ਮੁਰਜ ਮ੍ਰਿਦੰਗ ਆਦਿ ਵਾਜਿਆਂ ('ਬਜਿਤ੍ਰ') ਦੀ ਸੁੰਦਰ ਧੁਨ ਜਿਥੇ ਕਿਥੇ ਹੋ ਰਹੀ ਹੈ।੧੧।

ਚੌਪਈ

ਨਰ ਨਾਰੀਆਂ ਨੇ ਮਿਲ ਕੇ ਖੇਲ ਰਚਾਇਆ ਹੈ ਅਤੇ ਫੁਲ (ਪੋਸਤ ਦੇ ਡੰਡੇ ਜਾਂ ਅਫੀਮ ਦਾ ਰਸ), ਪਾਨ ਅਤੇ ਸ਼ਰਾਬ ਮੰਗਵਾਈ ਹੈ। ਦੋਹਾਂ ਪਾਸਿਆਂ ਤੋਂ (ਮੁਟਿਆਰਾਂ) ਛਟੀਆਂ ਮਾਰਦੀਆਂ ਹਨ ਅਤੇ ਮਧੁਰ ਮਧੁਰ ਗੀਤਾਂ ਦਾ ਉਚਾਰਨ ਕਰਦੀਆਂ ਹਨ।੧੨।

ਦੋਹਰਾ

ਸੁੰਦਰ ਮੁਟਿਆਰਾਂ ਦੀ ਖੇਡ ਵਿਚ ਨਰ ਨਾਰੀਆਂ ਦੀ ਭੀੜ ਲਗੀ ਹੋਈ ਸੀ। ਜਿਧਰ ਜਿਧਰ ਵੀ ਨਜ਼ਰ ਮਾਰੀਏ, ਉਧਰ ਉਧਰ ਹੀ ਪੀਲੇ ਰੰਗ ਦੇ ਬਸਤ੍ਰ ਦਿਸਦੇ ਸਨ।੧੩। ਘਰ ਘਰ ਵਿਚ ਹੋਲੀ ਖੇਡੀ ਜਾ ਰਹੀ ਸੀ ਅਤੇ ਹਸ ਹਸ ਕੇ ਗੀਤ ਗਾਏ ਜਾ ਰਹੇ ਸਨ। ਘਰ ਘਰ ਵਿਚ ਮ੍ਰਿਦੰਗ ਦੀ ਧੁਨ ਹੋ ਰਹੀ ਸੀ ਅਤੇ ਘਰ ਘਰ ਵਿਚ ਸੰਗੀਤ ਉਤੇ ਨਾਚ ਹੋ ਰਿਹਾ ਸੀ। ੧੪। ਉਸ (ਰਾਣੀ) ਦੇ ਰੂਪ ਨੂੰ ਵੇਖ ਕੇ ਉਹ ਨੌਜਵਾਨ ਉਲਝਿਆ ਪਿਆ ਸੀ। ਰਾਣੀ ਵੀ ਝਟਪਟ ਉਸ ਨਟ ਨਾਲ ਅਟਕ ਗਈ ਅਤੇ ਪ੍ਰੇਮ ਕਰਨ ਲਗੀ।੧੫।

ਵਿਚਿਤ੍ਰ ਸਰੂਪ ਵਾਲੀ ਹੋਲੀ ਨੂੰ ਖੇਡਦੇ ਹੋਇਆਂ ਨਰ ਨਾਰੀਆਂ ਬਹੁਤ ਸੁਖ ਪ੍ਰਾਪਤ ਕਰ ਰਹੀਆਂ ਸਨ। ਗੁਲਾਲ ਦੀ ਇਤਨੀ ਹਨੇਰੀ ਚਲੀ ਕਿ ਬੰਦੇ ਵੀ ਦਿਸਦੇ ਨਹੀਂ ਸਨ।੧੬। ਹੋਲੀ ਹੋਲੀ ਬਹੁਤ ਵਾਜੇ ਵਜ ਰਹੇ ਸਨ ਅਤੇ ਮੁਰਲੀ ਅਤੇ ਮੁਚੰਗ ਨੇ ਰੁਣ ਝੁਣ ਲਾਈ ਹੋਈ ਸੀ। ਪ੍ਰੇਮ ਰਸ ਦੀ ਹੋਲੀ ਹੋਲੀ ਬਰਖਾ ਹੋ ਰਹੀ ਸੀ ਅਤੇ ਦ੍ਰਿਸ਼ ਦ੍ਰਿਸ਼ ਦੀ ਆਵਾਜ਼ ਮ੍ਰਿਦੰਗ ਦੇ ਚਿਹਾ ਸੀ।੧੭।

ਚੌਪਈ

ਗੁਲਾਲ (ਦੇ ਸੁਟੇ ਜਾਣ ਕਾਰਨ) ਹਨੇਰਾ ਹੋ ਗਿਆ ਸੀ। ਹੱਥ ਪਸਾਰਿਆਂ ਵੀ ਨਜ਼ਰ ਨਹੀਂ ਸੀ ਆਉਂਦੇ। ਰਾਣੀ ਨੇ ਪਤੀ ਦੀਆਂ ਅੱਖਾਂ ਵਿਚ ਗੁਲਾਲ ਪਾ ਦਿੱਤਾ, ਮਾਨੋ ਰਾਜੇ ਨੂੰ ਅੰਨ੍ਹਾ ਕਰ ਦਿੱਤਾ ਹੋਵੇ।੧੮।

ਦੋਹਰਾ

(ਰਾਜਾ) ਇਕ ਅੱਖੋਂ ਕਾਣਾ ਸੀ, ਦੂਜੀ (ਅੱਖ) ਵਿਚ ਗੁਲਾਲ ਪੈ ਗਿਆ। ਅੱਖਾਂ ਦਾ ਕੈਦੀ ਬਣ ਕੇ ਅੰਨ੍ਹਾ ਹੋਇਆ ਰਾਜਾ ਧਰਤੀ ਉਤੇ ਡਿਗ ਪਿਆ।੧੯। ਰਾਣੀ ਨੇ ਨਵਰੰਗ ਰਾਇ ਨੂੰ ਉਸੇ ਵੇਲੇ ਬੁਲਾ ਲਿਆ ਅਤੇ ਛਾਤੀ ਨਾਲ ਲਾ ਕੇ ਅਤੇ ਚੁੰਮ ਕੇ ਚੰਗੀ ਤਰ੍ਹਾਂ ਕਾਮ-ਕ੍ਰੀੜਾ ਕੀਤੀ।੨੦।

ਜਬ ਲਗਿ ਨ੍ਰਿਪ ਦ੍ਰਿਗ ਪੇਛਿ ਕਰਿ ਦੇਖਨ ਲਗਯੋ ਬਨਾਇ।
 ਤਬ ਲਗਿ ਰਾਨੀ ਮਾਨਿ ਰਤਿ ਨਟੂਆ ਦਿਯਾ ਉਠਾਇ। ੨੧। ੧।
*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬਾਦੇ ਤੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੩੦। ੫੯੮। ਅਫਸ੍ਰੰ।*

ਦੋਹਰਾ

ਬਹੁਰਿ ਰਾਵ ਐਸੇ ਕਹਾ ਬਿਹਸ ਸੁ ਮੰਤ੍ਰੀ ਸੰਗ।
 ਚਰਿਤ ਚਤੁਰ ਚਤੁਰਾਨ ਕੇ ਮੋ ਸੋ ਕਹੋ ਪ੍ਰਸੰਗ। ੧।

ਚੌਪਈ

ਏਕ ਬਨਿਕ ਕੀ ਬਾਲ ਬਖਾਨਿਯ। ਅਧਿਕ ਦਰਬੁ ਜਿਹ ਧਾਮ ਪ੍ਰਮਾਨਿਯ।
 ਤਿਨਿਕ ਪੁਰਖ ਸੋ ਹੇਤੁ ਲਗਾਯੋ। ਭੋਗ ਕਾਜ ਗਹਿ ਗ੍ਰੇਹ ਮੰਗਾਯੋ। ੨।

ਦੋਹਰਾ

ਮਾਨ ਮੰਜਰੀ ਸਾਹੁ ਕੀ ਬਨਿਤਾ ਸੁੰਦਰ ਦੇਹ।
 ਬਿਦਯਾਨਿਧਿ ਇਕ ਬਾਲ ਸੋ ਅਧਿਕ ਬਢਾਯੋ ਨੇਹ। ੩।

ਚੌਪਈ

ਤਬ ਤਾ ਸੋ ਤ੍ਰਿਯ ਬਚਨ ਉਚਾਰੇ। ਆਜੁ ਭਜਹੁ ਮੁਹਿ ਆਨਿ ਪ੍ਰਯਾਰੇ।
 ਤਿਨ ਵਾ ਤ੍ਰਿਯ ਸੋ ਭੋਗ ਨ ਕਰਿਯੋ। ਰਾਮ ਨਾਮ ਲੈ ਉਰ ਮੈ ਧਰਿਯੋ। ੪।

ਦੋਹਰਾ

ਰਾਮ ਨਾਮ ਲੈ ਉਠਿ ਚਲਾ ਜਾਤ ਨਿਹਾਰਾ ਨਾਰਿ।
 ਚੋਰ ਚੋਰ ਕਹਿ ਕੈ ਉਠੀ ਅਤਿ ਚਿਤ ਕੋਪ ਬਿਚਾਰ। ੫।
 ਸੁਨਤ ਚੋਰ ਕੋ ਬਚ ਸੁਵਨ ਲੋਕ ਪਹੁੰਚੈ ਆਇ।
 ਬੰਦਸਾਲ ਭੀਤਰ ਤਿਸੈ ਤਦਹੀ ਦਿਯਾ ਪਠਾਇ। ੬।
 ਤਦ ਲੋ ਤ੍ਰਿਯ ਕੁਟਵਾਰ ਕੇ ਭਈ ਪੁਕਾਰੂ ਜਾਇ।
 ਧਨ ਬਲ ਤੇ ਤਿਹ ਸਾਧ ਕਹ ਜਮਪੁਰਿ ਦਯੋ ਪਠਾਇ। ੭। ੧।
*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਭੂਪ ਸੰਬਾਦੇ ਇਕਤੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੩੧। ੬੦੫। ਅਫਸ੍ਰੰ।*

ਚੌਪਈ

ਸੁਨਹੁ ਨ੍ਰਿਪਤਿ ਇਕ ਕਥਾ ਸੁਨਾਊ। ਤਾ ਤੇ ਤੁਮ ਕਹ ਅਧਿਕ ਰਿਝਾਊ।
 ਦੇਸ ਪੰਜਾਬ ਏਕ ਬਰ ਨਾਰੀ। ਚੰਦੁ ਲਈ ਜਾ ਤੇ ਉਜਿਯਾਰੀ। ੧।
 ਰਸ ਮੰਜਰੀ ਨਾਮ ਤਿਹ ਤ੍ਰਿਯ ਕੋ। ਨਿਰਖਿ ਪ੍ਰਭਾ ਲਾਗਤ ਸੁਖ ਜਿਯ ਕੋ।
 ਤਾ ਕੋ ਨਾਥ ਬਿਦੇਸ ਸਿਧਾਰੇ। ਤਿਹ ਜਿਯ ਸੋਕ ਤਵਨ ਕੋ ਭਾਰੇ। ੨।

ਜਦ ਤਕ ਰਾਜਾ ਅੱਖਾਂ ਪੂੰਝ ਕੇ ਵੇਖਣ ਜੋਗਾ ਹੋਇਆ, ਤਦ ਤਕ ਰਾਣੀ ਨੇ ਰਤੀ-ਕ੍ਰੀੜਾ ਕਰ ਕੇ ਨਟ ਨੂੰ ਉਠਾ ਕੇ (ਭਜਾ ਦਿੱਤਾ)।੨੧।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁੰਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਤੀਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩੦। ੫੯੮। ਚਲਦਾ।*

ਦੌਹਰਾ

ਫਿਰ ਰਾਜੇ ਨੇ ਹਸ ਕੇ ਮੰਤ੍ਰੀ ਨੂੰ ਇਸ ਤਰ੍ਹਾਂ ਕਿਹਾ ਕਿ ਮੈਨੂੰ ਚਤੁਰ ਇਸਤਰੀਆਂ ਦੇ ਚਰਿਤ੍ਰ-ਪ੍ਰਸੰਗ ਦਸੋ।੧।

ਚੌਪਈ

(ਮੰਤ੍ਰੀ ਨੇ ਕਿਹਾ-) ਇਕ ਬਨੀਏ ਦੀ ਇਸਤਰੀ ਦਸੀਂਦੀ ਸੀ ਜਿਸ ਦੇ ਘਰ ਬਹੁਤ ਧਨ ਮੰਨਿਆ ਜਾਂਦਾ ਸੀ। ਉਸ ਨੇ ਇਕ ਪੁਰਖ ਨਾਲ ਪ੍ਰੇਮ ਪਾਲ ਲਿਆ। ਉਸ ਨੂੰ ਭੋਗ ਲਈ ਫੜ ਕੇ ਘਰ ਮੰਗਵਾਇਆ।੨।

ਦੌਹਰਾ

ਉਸ ਸ਼ਾਹੂਕਾਰ ਦੀ ਸੁੰਦਰ ਸ਼ਰੀਰ ਵਾਲੀ ਇਸਤਰੀ ਦਾ ਨਾਮ ਮਾਨ ਮੰਜਰੀ ਸੀ। (ਉਸ) ਇਸਤਰੀ ਨੇ ਬਿਦਿਆਨਿਧੀ ਨਾਂ ਦੇ ਇਕ ਵਿਅਕਤੀ ਨਾਲ ਪ੍ਰੇਮ ਵਧਾ ਲਿਆ।੩।

ਚੌਪਈ

ਤਦ ਉਸ ਇਸਤਰੀ ਨੇ ਉਸ ਨੂੰ ਕਿਹਾ ਅਜ ਪਿਆਰੇ ਮੇਰੇ ਨਾਲ ਆ ਕੇ ਸੰਯੋਗ ਕਰੋ। ਉਸ ਨੇ ਉਸ ਔਰਤ ਨਾਲ ਭੋਗ ਨ ਕੀਤਾ ਅਤੇ ਹਿਰਦੇ ਵਿਚ ਰਾਮ ਨਾਮ ਨੂੰ ਧਾਰ ਲਿਆ।੪।

ਦੌਹਰਾ

ਉਹ (ਆਦਮੀ) ਰਾਮ ਨਾਮ ਜਪਦਾ ਹੋਇਆ ਉਠ ਚਲਿਆ। (ਉਸ ਨੂੰ) ਜਾਂਦਿਆਂ ਹੋਇਆਂ ਇਸਤਰੀ ਨੇ ਵੇਖ ਲਿਆ। (ਉਹ ਇਸਤਰੀ) ਮਨ ਵਿਚ ਬਹੁਤ ਕ੍ਰੋਧ ਵਧਾ ਕੇ ਚੋਰ ਚੋਰ ਕਹਿਣ ਲਗੀ।੫। 'ਚੋਰ ਚੋਰ' ਦੇ ਸ਼ਬਦ ਕੰਨਾਂ ਨਾਲ ਸੁਣ ਕੇ ਲੋਕੀਂ ਉਥੇ ਪਹੁੰਚ ਗਏ। ਉਸ ਨੂੰ ਉਸੇ ਵੇਲੇ ਬੰਦੀਖਾਨੇ ਵਿਚ ਭੇਜ ਦਿੱਤਾ।੬। ਤਦ ਤਕ ਉਸ ਇਸਤਰੀ ਨੇ ਕੋਤਵਾਲ ਕੋਲ ਜਾ ਕੇ ਪੁਕਾਰ ਕੀਤੀ ਅਤੇ ਧਨ ਦੇ ਬਲ ਨਾਲ ਉਸ ਸਾਧ ਨੂੰ ਯਮਲੋਕ ਵਿਚ ਭਿਜਵਾ ਦਿੱਤਾ।੭।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁੰਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕਤਵੀਏਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩੧। ੬੦੫। ਚਲਦਾ।*

ਚੌਪਈ

ਹੇ ਰਾਜਨ! ਸੁਣੋ, (ਤੁਹਾਨੂੰ) ਇਕ ਕਥਾ ਸੁਣਾਉਂਦਾ ਹਾਂ ਅਤੇ ਉਸ ਨਾਲ ਤੁਹਾਡਾ ਮਨ ਬਹੁਤ ਪ੍ਰਸੰਨ ਕਰਦਾ ਹਾਂ। ਪੰਜਾਬ ਦੇਸ ਵਿਚ ਇਕ ਸੁੰਦਰ ਨਾਰੀ ਸੀ, ਜਿਸ ਤੋਂ ਚੰਦ੍ਰਮਾ ਨੇ ਰੋਸ਼ਨੀ ਲਈ ਸੀ।੧।

ਉਸ ਇਸਤਰੀ ਦਾ ਨਾਂ ਰਸ ਮੰਜਰੀ ਸੀ। (ਉਸ ਦੀ) ਸੁੰਦਰਤਾ ਨੂੰ ਵੇਖ ਕੇ ਮਨ ਖੁਸ਼ ਹੁੰਦਾ ਸੀ। (ਇਕ ਵਾਰ) ਉਸ ਦਾ ਪਤੀ ਵਿਦੇਸ਼ ਗਿਆ ਜਿਸ ਦਾ ਉਸ ਦੇ ਮਨ ਵਿਚ ਬਹੁਤ ਦੁਖ ਸੀ।੨।

ਦੋਹਰਾ

ਅਮਿਤ ਦਰਬ ਤਾ ਕੇ ਸਦਨ ਚੋਰਨ ਸੁਨੀ ਸੁਧਾਰਿ।
ਰੈਨਿ ਪਰੀ ਤਾ ਕੇ ਪਰੇ ਅਮਿਤ ਮਸਾਲੈ ਜਾਰਿ। ੩।

ਚੌਪਈ

ਚੋਰ ਆਵਤ ਅਤਿ ਨਾਰਿ ਨਿਹਾਰੇ। ਐਸ ਭਾਤਿ ਸੋ ਬਚਨ ਉਚਾਰੇ।
ਸੁਨੁ ਤਸਕਰ ਮੈ ਨਾਰਿ ਤਿਹਾਰੀ। ਅਪਨੀ ਜਾਨ ਕਰਹੁ ਰਖਵਾਰੀ। ੪।

ਦੋਹਰਾ

ਸਭ ਗ੍ਰਿਹ ਕੇ ਧਨੁ ਤੁਮ ਹਰਹੁ ਹਮਹੂੰ ਸੰਗ ਲੈ ਜਾਹੁ।
ਭਾਤਿ ਭਾਤਿ ਕੇ ਰੈਨਿ ਦਿਨ ਮੇ ਸੋ ਕੋਲ ਕਮਾਹੁ। ੫।
ਪ੍ਰਥਮ ਹਮਾਰੇ ਧਾਮ ਕੇ ਭੋਜਨ ਕਰਹੁ ਬਨਾਇ।
ਪਾਛੇ ਮੁਹਿ ਲੈ ਜਾਇਯਹੁ ਹਿੰਦੈ ਹਰਖ ਉਪਜਾਇ। ੬।

ਚੌਪਈ

ਚੋਰ ਕਹਿਯੋ ਤ੍ਰਿਯ ਭਲੀ ਉਚਾਰੀ। ਅਬ ਨਾਰੀ ਤੈ ਭਈ ਹਮਾਰੀ।
ਪ੍ਰਥਮ ਭਛ ਕੈ ਹਮਹਿ ਖਵਾਵਹੁ। ਤਾ ਪਾਛੇ ਮੁਰਿ ਨਾਰਿ ਕਹਾਵਹੁ। ੭।

ਦੋਹਰਾ

ਚੌਛਤਾ ਪਰ ਤਬ ਤਰੁਨਿ ਚੋਰਨ ਦਿਯੋ ਚਰਾਇ।
ਆਪਿ ਕਰਾਹੀ ਚਾਰਿ ਕੈ ਲੀਨੇ ਬਰੇ ਪਕਾਇ। ੮।

ਚੌਪਈ

ਚੋਰ ਮਹਲ ਪਰ ਦਏ ਚੜਾਈ। ਆਪੁ ਮਾਰਿ ਤਾਲੇ ਉਠਿ ਆਈ।
ਬੈਠਿ ਤੇਲ ਕੇ ਭੋਜ ਪਕਾਯੋ। ਅਧਿਕ ਬਿਖੈ ਭੇ ਤਾਹਿ ਮਿਲਾਯੋ। ੯।

ਦੋਹਰਾ

ਡਾਰਿ ਮਹੁਰਾ ਭੋਜ ਮੈ ਚੋਰਨ ਦਯੋ ਖਵਾਇ।
ਨਿਕਸਿ ਆਪਿ ਆਵਤ ਭਈ ਤਾਲੇ ਦ੍ਰਿੜ ਕਰਿ ਲਾਇ। ੧੦।

ਚੌਪਈ

ਹਸਿ ਹਸਿ ਬੈਨ ਚੋਰ ਸੋ ਕਹੈ। ਤਾ ਕੇ ਹਾਥ ਹਾਥ ਸੋ ਗਹੈ।
ਬਾਤਨ ਸੋ ਤਾ ਕੇ ਬਿਰਮਾਵੈ। ਬੈਠੀ ਆਪਿ ਤੇਲ ਅਵਟਾਵੈ। ੧੧।

ਦੋਹਰਾ

ਤੇਲ ਜਬੈ ਤਾਤੋ ਭਯੋ ਤਾ ਕੀ ਦ੍ਰਿਸਟਿ ਬਚਾਇ।
ਡਾਰਿ ਸੀਸ ਤਾ ਕੇ ਦਯੋ ਮਾਰਿਯੋ ਚੋਰ ਜਰਾਇ। ੧੨।
ਚੋਰ ਰਾਜ ਜਰਿ ਕੈ ਮਰਿਯੋ ਚੋਰ ਮਰਿਯੋ ਬਿਖੁ ਖਾਇ।
ਪ੍ਰਾਤ ਭਏ ਕੁਟਵਾਰ ਕੇ ਸਭ ਹੀ ਦਏ ਬੰਧਾਇ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੨। ੬੧੮। ਅਫਸ੍ਰੀ।

ਦੋਹਰਾ

ਚੋਰਾਂ ਨੇ ਇਹ ਸੁਣ ਲਿਆ ਕਿ ਉਹ ਦੇ ਘਰ ਬਹੁਤ ਧਨ ਹੈ। ਰਾਤ ਪੈਣ ਤੇ ਉਹ ਬਹੁਤ ਸਾਰੀਆਂ ਮਸ਼ਾਲਾਂ ਬਾਲ ਕੇ ਉਸ ਦੇ ਘਰ ਆ ਪਏ।੩।

ਚੌਪਈ

ਜਦ ਚੋਰਾਂ ਨੂੰ ਆਉਂਦਿਆਂ ਇਸਤਰੀ ਨੇ ਚੰਗੀ ਤਰ੍ਹਾਂ ਵੇਖਿਆ ਤਾਂ ਇਸ ਤਰ੍ਹਾਂ ਕਹਿਣ ਲਗੀ। ਹੇ ਚੋਰੋ! ਮੈਂ ਤੁਹਾਡੀ ਇਸਤਰੀ ਹਾਂ। ਆਪਣੀ ਜਾਣ ਕੇ ਮੇਰੀ ਰਾਖੀ ਕਰੋ।੪।

ਦੋਹਰਾ

ਘਰ ਦਾ ਸਾਰਾ ਧਨ ਤੁਸੀਂ ਹਰ ਲਵੋ ਅਤੇ ਮੈਨੂੰ ਵੀ ਨਾਲ ਲੈ ਜਾਓ ਅਤੇ ਦਿਨ ਰਾਤ ਭਾਂਤ ਭਾਂਤ ਦੀ ਮੇਰੇ ਨਾਲ ਕਾਮ-ਕ੍ਰੀੜਾ ਕਰੋ।੫। ਪਹਿਲਾਂ ਮੇਰੇ ਘਰ ਵਿਚ ਚੰਗੀ ਤਰ੍ਹਾਂ ਭੋਜਨ ਕਰੋ ਅਤੇ ਪਿਛੋਂ ਹਿਰਦੇ ਵਿਚ ਪ੍ਰਸੰਨ ਹੋ ਕੇ ਮੈਨੂੰ ਨਾਲ ਲੈ ਜਾਓ।੬।

ਚੌਪਈ

ਚੋਰਾਂ ਨੇ ਕਿਹਾ ਕਿ ਇਸਤਰੀ ਨੇ ਠੀਕ ਹੀ ਕਿਹਾ ਹੈ। ਹੁਣ ਤੋਂ ਇਹ ਸਾਡੀ ਇਸਤਰੀ ਹੋ ਗਈ ਹੈ। ਪਹਿਲਾਂ (ਸਾਨੂੰ) ਭੋਜਨ ਕਰਾਓ ਅਤੇ ਪਿਛੋਂ ਸਾਡੀ ਇਸਤਰੀ ਅਖਵਾਓ।੭।

ਦੋਹਰਾ

ਤਦ (ਉਸ) ਇਸਤਰੀ ਨੇ ਚੋਰਾਂ ਨੂੰ ਚੋਬਾਰੇ ਉਤੇ ਚੜ੍ਹਾ ਦਿੱਤਾ ਅਤੇ ਆਪ ਕੜਾਹੀ ਚੜ੍ਹਾ ਕੇ ਵੜੇ ਪਕਾ ਲਏ।੮।

ਚੌਪਈ

ਚੋਰਾਂ ਨੂੰ ਮਹਲ ਉਤੇ ਚੜ੍ਹਾ ਦਿੱਤਾ ਅਤੇ ਆਪ ਜੰਦਰਾ ਮਾਰ ਕੇ ਉਠ ਕੇ ਆ ਗਈ। ਬੈਠ ਕੇ ਤੇਲ ਵਿਚ ਭੋਜਨ ਤਿਆਰ ਕੀਤਾ ਅਤੇ ਉਸ ਵਿਚ ਬਹੁਤ ਜ਼ਹਿਰ ਮਿਲਾ ਦਿੱਤੀ।੯।

ਦੋਹਰਾ

ਭੋਜਨ ਵਿਚ ਜ਼ਹਿਰ ਮਿਲਾ ਕੇ ਚੋਰਾਂ ਨੂੰ ਖਵਾ ਦਿੱਤਾ ਅਤੇ ਆਪ ਚੰਗੀ ਤਰ੍ਹਾਂ ਤਾਲਾ ਲਗਾ ਕੇ ਨਿਕਲ ਆਈ।੧੦।

ਚੌਪਈ

ਉਹ ਚੋਰਾਂ ਦੇ (ਨਾਇਕ ਦੇ) ਹੱਥਾਂ ਨੂੰ ਹੱਥਾਂ ਨਾਲ ਪਕੜ ਕੇ ਹਸ ਹਸ ਕੇ ਕਹਿਣ ਲਗੀ। ਉਹ ਗੱਲਾਂ ਨਾਲ ਉਸ ਨੂੰ ਵਰਚਾਉਂਦੀ ਰਹੀ ਅਤੇ ਆਪ ਬੈਠੀ ਤੇਲ ਕਾਹੜਦੀ ਰਹੀ।੧੧।

ਦੋਹਰਾ

ਜਦ ਤੇਲ ਗਰਮ ਹੋ ਗਿਆ, ਤਾਂ ਉਸ ਦੀ ਦ੍ਰਿਸ਼ਟੀ ਬਚਾ ਕੇ ਉਸ ਦੇ ਸਿਰ ਵਿਚ ਪਾ ਦਿੱਤਾ (ਅਤੇ ਇਸ ਤਰ੍ਹਾਂ) ਚੋਰ ਨੂੰ ਸਾੜ ਕੇ ਮਾਰ ਦਿੱਤਾ। ੧੨। ਚੋਰਾਂ ਦਾ ਸਰਦਾਰ ਸੜ ਕੇ ਮਰ ਗਿਆ ਅਤੇ (ਬਾਕੀ) ਚੋਰ ਜ਼ਹਿਰ ਖਾ ਕੇ ਮਰ ਗਏ। ਸਵੇਰ ਹੋਣ ਤੇ ਕੋਤਵਾਲ (ਨੂੰ ਦਸ ਕੇ) ਸਭ ਨੂੰ ਬੰਨ੍ਹਵਾ ਦਿੱਤਾ।੧੩।

ਇਥੇ ਸ੍ਰੀ ਚਰਿਤ੍ਰਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਬਤੀਵੇਂ ਚਰਿਤ੍ਰ ਦੀ ਸਮਾਪਤੀ,

ਸਭ ਸੁਭ ਹੈ। ੩੨। ੬੧੮। ਚਲਦਾ।

ਚੌਪਈ

ਉਤਰ ਦੇਸ ਰਾਵ ਇਕ ਕਹਿਯੈ। ਅਧਿਕ ਰੂਪ ਜਾ ਕੇ ਜਗ ਲਹਿਯੈ।
ਛਤ੍ਰ ਕੇਤੁ ਰਾਜਾ ਕੇ ਨਾਮਾ। ਨਿਰਖਿ ਥਕਿਤ ਰਹਈ ਜਿਹ ਬਾਮਾ। ੧।

ਛਤ੍ਰ ਮੰਜਰੀ ਨਾਮ ਤਵਨ ਕੇ। ਅਧਿਕ ਰੂਪ ਜਗ ਸੁਨਤ ਜਵਨ ਕੇ।
ਭਵਨ ਚਤੁਰ ਦਸ ਮਾਝਿ ਉਜਿਯਾਰੀ। ਰਾਜਾ ਛਤ੍ਰ ਕੇਤੁ ਕੀ ਨਾਰੀ। ੨।

ਛਤ੍ਰ ਮੰਜਰੀ ਤਾ ਕੀ ਪ੍ਰਯਾਰੀ। ਅੰਗ ਉਤੰਗ ਨ੍ਰਿਪਤਿ ਤੇ ਭਾਰੀ।
ਬਹੁਤ ਜਤਨ ਆਗਮ ਕੇ ਕਰੈ। ਕੈਸੇ ਰਾਜ ਹਮਾਰੇ ਸਰੈ। ੩।

ਕੰਨ੍ਯਾ ਹੈ ਤਾ ਕੇ ਮਰਿ ਜਾਹੀ। ਪੂਤ ਆਨਿ ਪ੍ਰਗਟੈ ਕੋਊ ਨਾਹੀ।
ਤ੍ਰਿਯ ਕੋ ਸੋਕ ਅਧਿਕ ਜਿਯ ਭਾਰੇ। ਚਰਿਤ ਏਕ ਤਿਯ ਚਿਤ ਬਿਚਾਰੇ। ੪।

ਸੁਤ ਬਿਨੁ ਤ੍ਰਿਯ ਚਿਤ ਚਿਤ ਬਿਚਾਰੀ। ਕ੍ਯੋ ਨ ਦੈਵ ਗਤਿ ਕਰੀ ਹਮਾਰੀ।
ਦਿਜ ਮੁਰਿ ਹਾਥ ਦਾਨ ਨਹਿ ਲੇਹੀ। ਗ੍ਰਿਹ ਕੇ ਲੋਗ ਉਰਾਂਭੇ ਦੇਹੀ। ੫।

ਤਾ ਤੇ ਦੁਰਾਚਾਰ ਕਛੁ ਕਰਿਯੈ। ਪੁਤ੍ਰ ਰਾਵ ਕੇ ਬਦਨ ਉਚਰਿਯੈ।
ਏਕ ਪੁਤ੍ਰ ਲੀਜੈ ਉਪਜਾਈ। ਨ੍ਰਿਪ ਕੇ ਕਵਨ ਨਿਰਖਿ ਹੈ ਆਈ। ੬।

ਸਵਤਿ ਏਕ ਤਿਹ ਨ੍ਰਿਪਤਿ ਬੁਲਾਈ। ਇਹ ਬ੍ਰਯਾਹੁ ਇਹ ਜਗਤ ਉਡਾਈ।
ਯੋ ਸੁਨਿ ਨਾਰਿ ਅਧਿਕ ਅਕੁਲਾਈ। ਸੇਵਕਾਨ ਸੋ ਦਰਬੁ ਲੁਟਾਈ। ੭।

ਦੋਹਰਾ

ਸਵਤਿ ਤ੍ਰਾਸ ਰਾਨੀ ਅਧਿਕ ਲੋਗਨ ਦਰਬੁ ਲੁਟਾਇ।
ਤੇ ਵਾ ਕੀ ਸਵਤਿਹ ਚਹੈ ਸਕੈ ਨ ਮੂਰਖ ਪਾਇ। ੮।

ਚੌਪਈ

ਲੋਗ ਸਵਤਿ ਤਾ ਕੀ ਕਹ ਚਹੈ। ਵਾ ਕੀ ਉਸਤਤਿ ਨ੍ਰਿਪ ਸੋ ਕਹੈ।
ਕਹੈ ਜੁ ਇਹ ਪ੍ਰਭੂ ਬਰੈ ਸੁ ਮਾਰੋ। ਅਧਿਕ ਟੁਕਰੋ ਚਲੈ ਹਮਾਰੋ। ੯।

ਸਵਤਿ ਤ੍ਰਾਸ ਅਤਿ ਤ੍ਰਿਯਹਿ ਦਿਖਾਵੈ। ਤਾ ਕੇ ਮੁੰਡ ਮੁੰਡ ਕਰਿ ਖਾਵੈ।
ਤਾ ਕਹ ਦਰਬੁ ਨ ਦੇਖਨ ਦੇਹੀ। ਲੂਟਿ ਕੂਟਿ ਬਾਹਰ ਤੇ ਲੇਹੀ। ੧੦।

ਪੁਨਿ ਤਿਹ ਮਿਲਿਹਿ ਸਵਤਿ ਸੋ ਜਾਈ। ਭਾਤਿ ਭਾਤਿ ਤਿਨ ਕਰਹਿ ਬਡਾਈ।
ਤੁਮ ਕਹ ਬਰਿ ਹੈ ਨ੍ਰਿਪਤਿ ਹਮਾਰੋ। ਹੈਰੈ ਅਧਿਕ ਪ੍ਰਤਾਪ ਤੁਮਾਰੋ। ੧੧।

ਚੌਪਈ

ਉੱਤਰ ਦੇਸ ਵਿਚ ਇਕ ਰਾਜਾ ਹੁੰਦਾ ਸੀ। ਉਸ ਦਾ ਜਗਤ ਵਿਚ ਬਹੁਤ ਸੁੰਦਰ ਰੂਪ ਮੰਨਿਆ ਜਾਂਦਾ ਸੀ। ਉਸ ਰਾਜੇ ਦਾ ਨਾਂ ਛਤ੍ਰ ਕੇਤੁ ਸੀ। ਉਸ ਦੀ ਇਸਤਰੀ (ਉਸ ਨੂੰ) ਵੇਖਦਿਆਂ ਰਜਦੀ ਨਹੀਂ ਸੀ।੧।

ਉਸ ਦਾ ਨਾਂ ਛਤ੍ਰ ਮੰਜਰੀ ਸੀ। ਉਸ ਦਾ ਰੂਪ ਵੀ ਜਗਤ ਵਿਚ ਬਹੁਤ ਸੁੰਦਰ ਦਸਿਆ ਜਾਂਦਾ ਸੀ। ਰਾਜਾ ਛਤ੍ਰ ਕੇਤੁ ਦੀ ਇਸਤਰੀ ਚੌਦਾਂ ਲੋਕਾਂ ਵਿਚ ਸੁੰਦਰ ਸਮਝੀ ਜਾਂਦੀ ਸੀ।੨।

ਛਤ੍ਰ ਮੰਜਰੀ ਉਸ ਨੂੰ ਬਹੁਤ ਪਿਆਰੀ ਸੀ। ਉਸ ਦੇ ਅੰਗ ਰਾਜੇ ਤੋਂ ਵੀ ਉੱਚੇ ਅਤੇ ਭਾਰੇ ਸਨ (ਅਰਥਾਤ ਉਹ ਰਾਜੇ ਤੋਂ ਵੀ ਅਧਿਕ ਸੁੰਦਰ ਸੀ)। ਉਹ ਭਵਿਸ਼ ਬਾਰੇ ਬਹੁਤ ਯਤਨ ਕਰਦੀ ਸੀ ਕਿ ਕਿਵੇਂ ਸਾਡਾ ਰਾਜ ਸੰਵਰ ਜਾਏ (ਅਰਥਾਤ ਉੱਨਤੀ ਕਰੇ)।੩।

ਉਸ ਦੇ ਕੰਨਿਆ ਜਨਮ ਲੈ ਕੇ ਮਰ ਜਾਂਦੀ ਸੀ ਅਤੇ ਪੁੱਤਰ ਕੋਈ ਪ੍ਰਗਟ ਨਹੀਂ ਸੀ ਹੋਇਆ। (ਉਸ) ਇਸਤਰੀ ਦੇ ਮਨ ਵਿਚ (ਇਹੀ) ਬਹੁਤ ਵੱਡਾ ਦੁਖ ਸੀ। (ਉਸ) ਇਸਤਰੀ ਨੇ ਮਨ ਵਿਚ ਇਕ ਚਰਿਤ੍ਰ ਵਿਚਾਰਿਆ।੪।

(ਉਹ) ਇਸਤਰੀ ਮਨ ਵਿਚ ਸੋਚਣ ਲਗੀ ਕਿ ਪੁੱਤਰ ਤੋਂ ਬਿਨਾ ਪਰਮਾਤਮਾ ਸਾਡੀ ਗਤੀ ਕਿਵੇਂ ਕਰੇਗਾ। ਮੇਰੇ ਹੱਥੋਂ ਬ੍ਰਾਹਮਣ ਦਾਨ ਨਹੀਂ ਲੈਣਗੇ ਅਤੇ ਘਰ ਦੇ ਲੋਕ ਉਲਾਂਭੇ ਦੇਣਗੇ।੫।

ਇਸ ਲਈ ਕੁਝ ਦੁਰਾਚਾਰ ਕਰ ਕੇ (ਪੁੱਤਰ ਪੈਦਾ ਕਰੀਏ) ਅਤੇ ਮੂੰਹ ਤੋਂ ਰਾਜੇ ਦਾ ਪੁੱਤਰ ਕਹਿ ਦੇਈਏ। ਇਕ ਪੁੱਤਰ ਪੈਦਾ ਕਰ ਲਈਏ। (ਇਹ) ਰਾਜੇ ਦਾ ਹੈ, ਕੌਣ ਆ ਕੇ ਵੇਖਣ ਲਗੇਗਾ।੬।

ਰਾਜੇ ਨੇ ਉਸ ਦੀ ਇਕ ਸੌਂਕਣ ਬੁਲਾ ਲਈ ਅਤੇ ਉਸ ਨੂੰ ਵਿਆਹਣ ਦੀ ਗੱਲ ਧੁਮਾ ਦਿੱਤੀ। ਇਹ ਸੁਣ ਕੇ ਇਸਤਰੀ ਬਹੁਤ ਵਿਆਕੁਲ ਹੋਈ ਅਤੇ ਸੇਵਕਾਂ ਨੂੰ ਧਨ ਲੁਟਾਉਣ ਲਗੀ।੭।

ਦੋਹਰਾ

ਸੌਂਕਣ ਦੇ ਡਰ ਕਰ ਕੇ ਰਾਣੀ ਨੇ ਲੋਕਾਂ ਨੂੰ ਜ਼ਿਆਦਾ ਧਨ ਲੁਟਾਉਣਾ ਸ਼ੁਰੂ ਕਰ ਦਿੱਤਾ। (ਪਰ) ਉਹ ਮੂਰਖ ਸਮਝ ਨ ਸਕੀ ਕਿ ਉਹ ਉਸ ਦੀ ਸੌਂਕਣ ਨੂੰ ਹੀ ਚਾਹੁੰਦੇ ਹਨ।੮।

ਚੌਪਈ

ਲੋਕੀਂ ਉਸ ਦੀ ਸੌਂਕਣ ਨੂੰ ਚਾਹੁੰਦੇ ਸਨ। ਉਸ ਦੀ ਉਸਤਤ ਰਾਜੇ ਪਾਸ ਕਰਦੇ ਸਨ। ਕਹਿੰਦੇ ਸਨ ਕਿ ਇਸ ਨੂੰ ਰਾਜਾ ਵਿਆਹ ਲਏ (ਅਤੇ ਉਸ ਨੂੰ) ਮਾਰ ਦੇਵੇ। (ਤਾਂ ਜੋ) ਚੰਗੀ ਤਰ੍ਹਾਂ ਸਾਡਾ ਅੰਨ ਪਾਣੀ ਚਲਦਾ ਰਹੇ।੯।

(ਇਕ ਸੇਵਕ) ਉਸ ਰਾਣੀ ਨੂੰ ਸੌਂਕਣ ਦਾ ਬਹੁਤ ਡਰ ਦਿਖਾਈ ਸੀ ਅਤੇ ਉਸ ਨੂੰ ਲੁਟ ਲੁਟ ਕੇ ਖਾਂਦੀ ਸੀ। ਉਸ ਨੂੰ ਧਨ ਦੇਖਣ ਨਹੀਂ ਸੀ ਦਿੰਦੀ, ਬਾਹਰੋਂ ਹੀ ਲੁਟ ਲੈਂਦੀ ਸੀ।੧੦।

ਫਿਰ ਉਹ ਸੌਂਕਣ ਨੂੰ ਜਾ ਕੇ ਮਿਲਦੀ। ਭਾਂਤ ਭਾਂਤ ਦੀ ਉਸ ਦੀ ਵਡਿਆਈ ਕਰਦੀ ਸੀ ਕਿ ਸਾਡਾ ਰਾਜਾ ਤੈਨੂੰ ਵਿਆਹ ਲਏਗਾ ਅਤੇ ਤੇਰਾ ਬਹੁਤ ਪ੍ਰਤਾਪ ਹੋਏਗਾ।੧੧।

ਯੋ ਕਹਿ ਕੈ ਤਾ ਕੋ ਧਨ ਲੁਟਹਿ। ਬਹੁਰਿ ਆਨਿ ਵਾ ਤ੍ਰਿਯਾ ਕਹ ਕੂਟਹਿ।
ਇਹ ਬਿਧ ਤ੍ਰਾਸ ਤਿਨੈ ਦਿਖਰਾਵੈ। ਦੁਹੰਅਨ ਮੁੰਡ ਮੁੰਡਿ ਕੈ ਖਾਵੈ। ੧੨।

ਦੋਹਰਾ

ਅਨਿਕ ਭਾਤਿ ਤਿਹ ਨ੍ਰਿਪਤਿ ਕੋ ਦੁਹੰਅਨ ਤ੍ਰਾਸ ਦਿਖਾਇ।
ਦਰਬੁ ਜੜਨਿ ਕੋ ਧਾਮ ਕੋ ਇਹ ਛਲ ਛਲਹਿ ਬਨਾਇ। ੧੩।

ਚੌਪਈ

ਸਵਤਿ ਤ੍ਰਾਸ ਜੜ ਦਰਬੁ ਲੁਟਾਵੈ। ਦੁਰਾਚਾਰ ਸੁਤ ਹੇਤ ਕਮਾਵੈ।
ਅਧਿਕ ਪ੍ਰੀਤਿ ਤਿਨ ਕੋ ਸੰਗ ਠਾਨੈ। ਮੂਰਖ ਨਾਰਿ ਭੇਦ ਨਹਿ ਜਾਨੈ। ੧੪।

ਦੋਹਰਾ

ਤੇ ਰਮਿ ਔਰਨ ਸੋ ਕਹੈ ਇਹ ਕੁਤਿਯਾ ਕਿਹ ਕਾਜ।
ਏਕ ਦਰਬੁ ਹਮੈ ਚਾਹਿਯੈ ਜੋ ਦੈ ਸ੍ਰੀ ਜਦੁਰਾਜ। ੧੫।

ਚੌਪਈ

ਯਹ ਸਭ ਭੇਦ ਨ੍ਰਿਪਤਿ ਜਿਯ ਜਾਨੈ। ਮੂਰਖ ਨਾਰਿ ਨ ਬਾਤ ਪਛਾਨੈ।
ਰਾਜਾ ਅਵਰ ਤ੍ਰਿਯਾਨ ਬੁਲਾਵੈ। ਭਾਤਿ ਭਾਤਿ ਕੇ ਭੋਗ ਕਮਾਵੈ। ੧੬।

ਦੋਹਰਾ

ਪ੍ਰਿਯ ਤਾ ਤ੍ਰਿਯ ਕਹ ਭਾਖਿਯੈ ਜਾ ਕਹ ਪਿਯ ਨ ਬੁਲਾਇ।
ਤਿਹ ਦੇਖਤ ਤ੍ਰਿਯ ਅਨਤ ਕੀ ਸੇਜ ਬਿਹਾਰਨ ਜਾਇ। ੧੭।

ਚੌਪਈ

ਮੂਰਖ ਨਾਰਿ ਭੇਦ ਨਹਿ ਪਾਵੈ। ਸਵਤਿ ਤ੍ਰਾਸ ਤੇ ਦਰਬੁ ਲੁਟਾਵੈ।
ਤੇ ਵਾ ਕੀ ਕਛੁ ਪ੍ਰੀਤਿ ਨ ਮਾਨੈ। ਨ੍ਰਿਪਤਿ ਭਏ ਕਛੁ ਔਰ ਬਖਾਨੈ। ੧੮।

ਅਤਿਲ

ਸੁਨੋ ਰਾਇ ਇਕ ਤ੍ਰਿਯਾ ਸੁਭ ਤਾਹਿ ਬੁਲਾਇਯੈ।
ਤਾ ਸੋ ਮੈਨ ਬਿਹਾਰ ਬਿਸੇਖ ਕਮਾਇਯੈ।
ਐਸੀ ਤ੍ਰਿਯ ਕਰ ਪਰੈ ਜਾਨ ਨਹਿ ਦੀਜਿਯੈ।
ਹੋ ਨਿਜੁ ਨਾਰੀ ਸੋ ਨੇਹੁ ਨ ਕਬਹੂੰ ਕੀਜਿਯੈ। ੧੯।

ਚੌਪਈ

ਭਲੋ ਵਹੈ ਜੋ ਭੋਗ ਕਮਾਵੈ। ਭਾਤਿ ਭਾਤਿ ਸੋ ਦਰਬੁ ਲੁਟਾਵੈ।
ਨਿਜੁ ਤ੍ਰਿਯ ਸਾਥ ਨ ਨੇਹ ਲਗੈਯੈ। ਜੋ ਜਿਤ ਜਗ ਆਪਨ ਨ ਕਹੈਯੈ। ੨੦।

ਇਸ ਤਰ੍ਹਾਂ ਕਹਿ ਕੇ ਉਸ ਦਾ ਧਨ ਲੁਟਦੀ ਸੀ ਅਤੇ ਫਿਰ ਆ ਕੇ ਰਾਣੀ ਤੋਂ (ਧਨ) ਖਿਚਦੀ ਸੀ। ਇਸ ਤਰ੍ਹਾਂ ਉਨ੍ਹਾਂ ਨੂੰ ਡਰ ਦਿੰਦੀ ਸੀ ਅਤੇ ਦੋਹਾਂ ਨੂੰ ਲੁਟ ਲੁਟ ਕੇ ਖਾਂਦੀ ਸੀ। ੧੨।

ਦੋਹਰਾ

ਇਸ ਤਰ੍ਹਾਂ ਉਹ ਦੋਹਾਂ ਨੂੰ ਰਾਜੇ ਦਾ ਡਰ ਦਰਸਾਂਦੀ ਸੀ ਅਤੇ ਉਨ੍ਹਾਂ ਮੂਰਖਾਂ ਨੂੰ ਇਸ ਤਰ੍ਹਾਂ ਲੁਟ ਕੇ ਖਾਂਦੀ ਸੀ। ੧੩।

ਚੌਪਈ

ਸੌਂਕਣ ਦੇ ਡਰੋਂ (ਉਹ) ਮੂਰਖ ਧਨ ਲੁਟਾਉਣ ਲਗੀ ਸੀ ਅਤੇ ਪੁੱਤਰ (ਦੀ ਪ੍ਰਾਪਤੀ) ਲਈ ਦੁਰਾਚਾਰ ਕਰਦੀ ਸੀ। ਉਨ੍ਹਾਂ (ਪ੍ਰੇਮੀਆਂ) ਨਾਲ ਅਧਿਕ ਪ੍ਰੀਤ ਕਰਦੀ ਸੀ, ਪਰ (ਉਹ) ਮੂਰਖ ਇਸਤਰੀ ਭੇਦ ਨੂੰ ਨਹੀਂ ਸਮਝਦੀ ਸੀ। ੧੪।

ਦੋਹਰਾ

ਉਨ੍ਹਾਂ (ਪ੍ਰੇਮੀਆਂ) ਨਾਲ ਰਮਣ ਕਰਦੀ ਹੋਈ ਹੋਰਾਂ ਨੂੰ ਕਹਿੰਦੀ ਕਿ ਇਸ ਕੁੱਤੀ (ਨੂੰ ਠੀਕ ਕਰਨ) ਲਈ ਮੈਨੂੰ ਇਕ ਧਨ (ਪੁੱਤਰ) ਚਾਹੀਦਾ ਹੈ ਜੋ, ਹੇ ਭਗਵਾਨ! ਬਖਸ਼ ਦਿਓ। ੧੫।

ਚੌਪਈ

ਇਸ ਸਾਰੇ ਭੇਦ ਨੂੰ ਰਾਜਾ ਮਨ ਵਿਚ ਸਮਝਦਾ ਸੀ, ਪਰ ਉਹ ਮੂਰਖ ਇਸ ਗੱਲ ਨੂੰ ਨਹੀਂ ਸਮਝਦੀ ਸੀ। ਰਾਜਾ ਹੋਰਨਾਂ ਔਰਤਾਂ ਨੂੰ ਬੁਲਾਉਂਦਾ ਸੀ ਅਤੇ (ਉਨ੍ਹਾਂ ਨਾਲ) ਭਾਂਤ ਭਾਂਤ ਦੇ ਭੋਗ ਕਰਦਾ ਸੀ। ੧੬।

ਦੋਹਰਾ

ਉਸ ਇਸਤਰੀ ਨੂੰ ਧਿੱਕਾਰ ਹੈ ਜਿਸ ਨੂੰ ਪਤੀ (ਆਪਣੀ ਸੇਜ) ਉਤੇ ਨ ਬੁਲਾਏ। ਉਸ (ਪੁਰਸ਼ ਨੂੰ ਵੀ ਧਿੱਕਾਰ ਹੈ) ਜਿਸ ਦੀ ਇਸਤਰੀ ਹੋਰ ਦੀ ਸੇਜ ਉਤੇ ਰਮਣ ਕਰਨ ਲਈ ਜਾਏ। ੧੭।

ਚੌਪਈ

ਉਹ ਮੂਰਖ ਇਸਤਰੀ ਭੇਦ ਨੂੰ ਨਹੀਂ ਸਮਝ ਰਹੀ ਸੀ। ਸੌਂਕਣ ਦੇ ਡਰ ਤੋਂ ਧਨ ਲੁਟਾ ਰਹੀ ਸੀ। ਉਹ ਉਸ ਦੀ ਕੋਈ ਪ੍ਰੀਤ ਨਹੀਂ ਮੰਨਦੀ ਸੀ ਅਤੇ ਰਾਜੇ ਪਾਸ ਕੁਝ ਹੋਰ ਹੀ ਜਾ ਕੇ ਦਸਦੀ ਸੀ। ੧੮।

ਅੰਤਲ

ਹੇ ਰਾਜਨ! ਸੁਣੋ; ਇਕ ਬਹੁਤ ਚੰਗੀ ਇਸਤਰੀ ਹੈ, ਉਸ ਨੂੰ ਬੁਲਾਓ। ਉਸ ਨਾਲ ਬਹੁਤ ਤਰ੍ਹਾਂ ਦੀ ਕਾਮ-ਕ੍ਰੀੜਾ ਕਰੋ। ਅਜਿਹੀ ਇਸਤਰੀ ਜੇ ਹੱਥ ਲਗੇ ਤਾਂ ਜਾਣ ਨਹੀਂ ਦੇਣੀ ਚਾਹੀਦੀ ਅਤੇ ਆਪਣੀ ਨਾਰੀ ਨਾਲ ਕਦੇ ਪ੍ਰੇਮ ਨਹੀਂ ਕਰਨਾ ਚਾਹੀਦਾ। ੧੯।

ਚੌਪਈ

ਉਹੀ ਚੰਗਾ ਹੈ ਜੋ ਭੋਗ ਕਰਦਾ ਹੈ ਅਤੇ ਤਰ੍ਹਾਂ ਤਰ੍ਹਾਂ ਨਾਲ ਧਨ ਲੁਟਾਉਂਦਾ ਹੈ। ਜਦ ਤਕ ਜਗਤ ਨੂੰ ਜਿਤ ਕੇ ਆਪਣਾ ਨਹੀਂ ਬਣਾ ਲਿਆ ਜਾਂਦਾ, ਤਦ ਤਕ ਆਪਣੀ ਇਸਤਰੀ ਨਾਲ ਪ੍ਰੇਮ ਨਹੀਂ ਕਰਨਾ ਚਾਹੀਦਾ। ੨੦।

ਦੋਹਰਾ

ਤੁਮ ਰਾਜਾ ਸਮ ਭਵਰ ਕੀ ਫੂਲੀ ਤ੍ਰਿਯਹਿ ਨਿਹਾਰਿ।
ਬਿਨੁ ਰਸ ਲੀਨੇ ਕ੍ਯੋ ਰਹੇ ਤ੍ਰਿਯ ਕੀ ਸੰਕ ਬਿਚਾਰਿ। ੨੧।

ਚੌਪਈ

ਜਿਹ ਤੁਮ ਚਾਹਹੁ ਤਿਸੈ ਲੈ ਆਵਹਿ। ਅਬ ਹੀ ਤੁਹਿ ਸੇ ਆਨਿ ਮਿਲਾਵਹਿ।
ਤਾ ਸੇ ਭੋਗ ਮਾਨਿ ਰੁਚਿ ਕੀਜੈ। ਮਧੁਰ ਬਚਨ ਸੁਵਨਨ ਸੁਨਿ ਲੀਜੈ। ੨੨।
ਯੋ ਰਾਜਾ ਸੇ ਬੈਨ ਸੁਨਾਵਹਿ। ਬਹੁਰਿ ਜਾਇ ਰਾਨੀਯਹਿ ਭੁਲਾਵਹਿ।
ਜੋ ਹਮ ਤੈ ਨਿਕਸਨ ਪ੍ਰਭੁ ਪਾਵੈ। ਅਨਿਕ ਤ੍ਰਿਯਨ ਸੇ ਭੋਗ ਕਮਾਵੈ। ੨੩।

ਦੋਹਰਾ

ਐਸ ਭਾਤਿ ਨਿਤ ਭ੍ਰਿਤਨ ਕੇ ਨਿਸਦਿਨ ਸੋਚ ਬਿਹਾਇ।
ਨ੍ਰਿਪਤਿ ਸਮਝਿ ਕਛੁ ਦੈ ਨਹੀ ਰਾਨੀ ਧਨਹਿ ਲੁਟਾਇ। ੨੪।

ਚੌਪਈ

ਨ੍ਰਿਪ ਇਕ ਦਿਨ ਰਾਨੀਯਹਿ ਬੁਲਾਯੋ। ਭਛ ਭੋਜ ਅਰੁ ਮਦਹਿ ਮੰਗਾਯੋ।
ਅਧਿਕ ਮਦਹਿ ਰਾਜਾ ਲੈ ਪਿਯੋ। ਬੋਰਿਕ ਸੇ ਰਾਨੀ ਤਿਨ ਲਿਯੋ। ੨੫।
ਨ੍ਰਿਪ ਕਹ ਭਯੋ ਮਦਯ ਮਦ ਭਾਰੋ। ਸੋਇ ਰਹਿਯੋ ਨਹਿ ਸੁਧਹਿ ਸੰਭਾਰੋ।
ਪਤਿ ਸੋਯੋ ਲਹਿ ਤ੍ਰਿਯ ਮਨ ਮਾਹੀ। ਭੇਦ ਅਭੇਦ ਪਛਾਨ੍ਯੋ ਨਾਹੀ। ੨੬।

ਦੋਹਰਾ

ਤ੍ਰਿਯ ਜਾਨ੍ਯੋ ਸੋਯੋ ਨ੍ਰਿਪਤਿ ਗਈ ਜਾਰਿ ਪਹਿ ਧਾਇ।
ਜਾਗਤ ਕੋ ਸੋਵਤ ਸਮਝਿ ਭੇਦ ਨ ਲਹਾ ਕੁਕਾਇ। ੨੭।

ਚੌਪਈ

ਰਾਨੀ ਗਈ ਭੂਪ ਤਬ ਜਾਗਿਯੋ। ਹ੍ਰਿਦੈ ਕੁਅਰਿ ਕੋ ਹਿਤ ਅਨੁਰਾਗਿਯੋ।
ਬਹੁਰੇ ਤਿਨ ਕੋ ਪਾਛੇ ਗਹਿਯੋ। ਕੋਲ ਕਮਾਤ ਸੁੰਨ੍ਯ ਗ੍ਰਿਹ ਲਹਿਯੋ। ੨੮।

ਦੋਹਰਾ

ਨਿਰਖ ਰਾਇ ਤ੍ਰਿਯ ਕੋ ਰਮਤ ਸਰ ਤਨਿ ਕਾਨ ਪ੍ਰਮਾਨ।
ਅਬ ਇਨ ਦੁਹੁਅਨ ਕੋ ਹਨੇ ਯੋ ਕਹਿ ਕਸੀ ਕਮਾਨ। ੨੯।

ਚੌਪਈ

ਬਹੁਰਿ ਨ੍ਰਿਪਤਿ ਕੇ ਯੋ ਮਨਿ ਆਈ। ਸੰਕਿ ਰਹਾ ਨਹਿ ਚੋਟ ਚਲਾਈ।
ਯਹ ਬਿਚਾਰ ਮਨ ਮਾਹਿ ਬਿਚਾਰਾ। ਜਾਰ ਸਹਿਤ ਤ੍ਰਿਯ ਕੋ ਨਹਿ ਮਾਰਾ। ੩੦।

ਦੋਹਰਾ

ਹੇ ਰਾਜਨ! ਤੁਸੀਂ ਭੋਰੇ ਵਾਂਗ ਹੋ ਅਤੇ ਇਸਤਰੀਆਂ ਨੂੰ ਖਿੜੇ ਹੋਏ ਫੁਲ ਸਮਝੋ।
(ਆਪਣੀ) ਇਸਤਰੀ ਦੀ ਸੰਗ ਨੂੰ ਤਿਆਗ ਕੇ ਬਿਨਾ ਰਸ ਲਏ ਕਿਉਂ ਰਿਹਾ ਜਾਏ।੨੧।

ਚੌਪਈ

ਜਿਸ ਨੂੰ ਤੁਸੀਂ ਚਾਹੁੰਦੇ ਹੋ, ਉਸੇ ਨੂੰ ਲੈ ਆਉਂਦੀ ਹਾਂ। ਹੁਣ ਹੀ ਤੁਹਾਨੂੰ ਆਣ ਮਿਲਾਉਂਦੀ ਹਾਂ। ਉਸ ਨਾਲ ਮਨ ਚਾਹੇ ਭੋਗ ਕਰੋ। ਇਹ ਮਿਠੇ ਬੋਲ ਕੰਨਾਂ ਨਾਲ ਸੁਣ ਲਵੋ।੨੨।

ਇਸ ਤਰ੍ਹਾਂ ਰਾਜੇ ਨਾਲ ਗੱਲਾਂ ਕਰਦੀ ਸੀ ਅਤੇ ਫਿਰ ਜਾ ਕੇ ਰਾਣੀਆਂ ਨੂੰ ਭੁਲੇਖੇ ਵਿਚ ਪਾਂਦੀ ਸੀ। ਜੇ ਰਾਜਾ (ਸਾਡੀ ਫਾਹੀ) ਤੋਂ ਨਿਕਲੇਗਾ, ਤਦ ਹੀ ਹੋਰ ਔਰਤਾਂ ਨਾਲ ਭੋਗ ਕਮਾਵੇਗਾ।੨੩।

ਦੋਹਰਾ

ਇਸ ਤਰ੍ਹਾਂ ਰਾਜੇ ਦੇ ਨੌਕਰ ਰਾਤ ਦਿਨ ਇਹੀ ਸੋਚਦੇ ਰਹਿੰਦੇ ਕਿ ਰਾਜਾ (ਅਜ ਕਲ) ਸਮਝ ਕੇ ਕੁਝ ਨਹੀਂ ਦਿੰਦਾ, ਪਰ ਰਾਣੀ ਧਨ ਲੁਟਾ ਰਹੀ ਹੈ।੨੪।

ਚੌਪਈ

ਰਾਜੇ ਨੇ ਇਕ ਦਿਨ ਰਾਣੀ ਨੂੰ ਬੁਲਾਇਆ ਅਤੇ ਖਾਣ ਲਈ ਭੋਜਨ ਅਤੇ ਸ਼ਰਾਬ ਮੰਗਵਾਈ। ਰਾਜੇ ਨੇ ਬਹੁਤ ਸਾਰੀ ਸ਼ਰਾਬ ਪੀ ਲਈ, ਥੋੜੀ ਜਿਹੀ ਰਾਣੀ ਨੇ ਵੀ ਪੀ ਲਈ।੨੫।

ਰਾਜਾ ਸ਼ਰਾਬ ਪੀ ਕੇ ਬੇਹੋਸ਼ ਹੋ ਗਿਆ ਅਤੇ ਬੇਸੁਰਤ ਹੋ ਕੇ ਸੌਂ ਗਿਆ। ਪਤੀ ਨੂੰ ਸੁਤਾ ਵੇਖ ਕੇ ਇਸਤਰੀ ਨੇ ਮਨ ਵਿਚ ਭੇਦ ਅਭੇਦ ਦੀ ਪਛਾਣ ਨ ਕੀਤੀ।੨੬।

ਦੋਹਰਾ

ਇਸਤਰੀ ਨੇ ਰਾਜੇ ਨੂੰ ਸੁੱਤਾ ਹੋਇਆ ਜਾਣ ਕੇ (ਤੁਰਤ) ਯਾਰ ਕੋਲ ਚਲੀ ਗਈ। ਜਾਗਦੇ ਨੂੰ ਸੁੱਤਾ ਹੋਇਆ ਸਮਝ ਕੇ ਉਸ ਖੋਟੇ ਚਰਿਤ੍ਰ ਵਾਲੀ (ਗਣੀ) ਨੇ ਭੇਦ ਨੂੰ ਬਿਲਕੁਲ ਨ ਸਮਝਿਆ।੨੭।

ਚੌਪਈ

(ਜਦੋਂ) ਰਾਣੀ ਗਈ ਤਾਂ ਰਾਜਾ ਜਾਗ ਗਿਆ ਅਤੇ ਹਿਰਦੇ ਵਿਚ ਰਾਣੀ ਲਈ ਪ੍ਰੀਤ ਪੈਦਾ ਹੋ ਗਈ। ਫਿਰ ਉਸ ਦੇ ਪਿਛੇ ਗਿਆ ਅਤੇ ਉਸ ਨੂੰ ਸੁੰਨੇ ਘਰ ਵਿਚ ਕਾਮ-ਕ੍ਰੀੜਾ ਕਰਦਿਆਂ ਵੇਖ ਲਿਆ।੨੮।

ਦੋਹਰਾ

ਰਾਜੇ ਨੇ ਇਸਤਰੀ ਨੂੰ ਰਮਣ ਕਰਦਿਆਂ ਵੇਖ ਕੇ ਬਾਣ ਨੂੰ ਕੰਨ ਤਕ ਖਿਚਿਆ ਅਤੇ ਇਹ ਸੋਚ ਕੇ ਕਮਾਨ ਨੂੰ ਕਸ ਲਿਆ ਕਿ ਹੁਣੇ ਇਨ੍ਹਾਂ ਦੋਹਾਂ ਨੂੰ ਮਾਰ ਦਿਆਂ।੨੯।

ਚੌਪਈ

ਫਿਰ ਰਾਜੇ ਦੇ ਮਨ ਵਿਚ ਇਹ ਗੱਲ ਆਈ ਅਤੇ ਸ਼ੰਕਾ ਕਾਰਨ ਬਾਣ ਨ ਚਲਾਇਆ। ਉਸ ਨੇ ਮਨ ਵਿਚ ਇਹ ਵਿਚਾਰ ਕੀਤਾ ਅਤੇ ਯਾਰ ਸਹਿਤ ਇਸਤਰੀ ਨੂੰ ਨ ਮਾਰਿਆ।੩੦।

ਦੋਹਰਾ

ਜੋ ਇਨ ਕਹ ਅਬ ਮਾਰਿ ਹੋ ਇਮਿ ਬਾਹਰਿ ਉਡਿ ਜਾਇ।
ਆਨ ਪੁਰਖ ਸੋ ਗਹਿ ਤ੍ਰਿਯਾ ਜਮ ਪੁਰ ਦਈ ਪਠਾਇ। ੩੧।

ਚੌਪਈ

ਤਿਨ ਦੁਹੰਅਨ ਨਹਿ ਬਾਨ ਚਲਾਯੋ। ਤਹ ਤੇ ਉਲਟਿ ਬਹੁਰਿ ਘਰ ਆਯੋ।
ਹ੍ਰਿਦੈ ਮਤੀ ਸੋ ਭੋਗ ਕਮਾਨੋ। ਪੋਢਿ ਰਹਾ ਸੇਵਤ ਸੋ ਜਾਨੋ। ੩੨।

ਤ੍ਰਿਯ ਆਈ ਤਾ ਸੋ ਰਤਿ ਕਰਿ ਕੈ। ਅਧਿਕ ਚਿਤ ਕੇ ਭੀਤਰ ਡਰਿ ਕੈ।
ਪੋਢਿ ਰਹੀ ਤ੍ਰਯੋ ਹੀ ਲਪਟਾਈ। ਸੇਵਤ ਜਾਨ ਨ੍ਰਿਪਤਿ ਹਰਖਾਈ। ੩੩।

ਸੇਵਤ ਸੋ ਨ੍ਰਿਪ ਲਖਿ ਹਰਖਾਨੀ। ਮੂਰਖ ਨਾਰਿ ਬਾਤ ਨਹਿ ਜਾਨੀ।
ਜਾਗਤ ਪਤਿ ਸੇਵਤ ਪਹਿਚਾਨਾ। ਮੋਰ ਭੇਦ ਇਨ ਕਛੁ ਨ ਜਾਨਾ। ੩੪।

ਰਾਵ ਬਚਨ ਤਬ ਤ੍ਰਿਯਹਿ ਸੁਨਾਯੋ। ਕਹ ਗਈ ਥੀ ਤੈ ਹਮੈ ਬਤਾਯੋ।
ਤਬ ਰਾਨੀ ਇਮਿ ਬੈਨ ਉਚਾਰੇ। ਸੁਨੁ ਰਾਜਾ ਪ੍ਰਾਨਨ ਤੇ ਪਿਆਰੇ। ੩੫।
ਸੁਨਿ ਨ੍ਰਿਪ ਬਰ ਇਕ ਟਕ ਮੁਹਿ ਪਰੀ। ਸੋ ਤੁਮਰੇ ਸੇਵਤ ਹਮ ਕਰੀ।
ਪੁਤ੍ਰ ਏਕ ਬਿਧਿ ਦਿਯਾ ਹਮਾਰੇ। ਤੇ ਮੋਕਹ ਪ੍ਰਾਨਨ ਤੇ ਪ੍ਰਯਾਰੇ। ੩੬।

ਦੋਹਰਾ

ਪੁਤ੍ਰ ਸੇਜ ਕੇ ਚਹੂੰ ਦਿਸਿ ਲੇਤ ਭਵਰਿਯਾ ਨਿਤ।
ਵਹੈ ਜਾਨੁ ਤੁਮਰੇ ਫਿਰੀ ਸਤਿ ਸਮਝਿਯਹੁ ਚਿਤ। ੩੭।
ਪ੍ਰਿਯ ਤ੍ਰਿਯ ਕੋ ਹਨਿ ਨ ਸਕਿਯੋ ਮਨ ਤੇ ਖੁਰਕ ਨ ਜਾਇ।
ਤਾ ਦਿਨ ਤੇ ਤਿਹ ਨਾਰਿ ਸੋ ਰਮ੍ਯੋ ਨ ਰੁਚਿ ਉਪਜਾਇ। ੩੮।
ਭਾਤਿ ਭਾਤਿ ਨ੍ਰਿਪ ਨਾਰਿ ਕਹ ਭਜਤ ਹੁਤੇ ਸੁਖੁ ਪਾਇ।
ਬਾਤ ਆਇ ਚਿਤਿ ਜਾਇ ਜਬ ਘਰੀ ਨ ਭੋਗਾ ਜਾਇ। ੩੯।

ਚੌਪਈ

ਇਹ ਰਾਨੀ ਜੀਯ ਭੀਤਰ ਜਾਨੈ। ਲਜਤ ਨ੍ਰਿਪਤ ਸੋ ਕਛੁ ਨ ਬਖਾਨੈ।
ਬਾਤਨ ਸੋ ਤਾ ਕਹ ਬਿਰਮਾਵੈ। ਕਰਿ ਕਰਿ ਅਧਿਕ ਕਟਾਛ ਦਿਖਾਵੈ। ੪੦।

ਦੋਹਰਾ

ਸਭ ਕਛੁ ਟੁਟੇ ਜੁਰਤ ਹੈ ਜਾਨਿ ਲੋਹੁ ਮਨ ਮਿਤ।
ਏ ਦ੍ਰੈ ਟੁਟੇ ਨ ਜੁਰਹਿ ਏਕੁ ਸੀਸ ਅਰੁ ਚਿਤ। ੪੧।

ਦੋਹਰਾ

ਜੇ ਇਨ੍ਹਾਂ ਨੂੰ ਹੁਣ ਮਾਰਦਾ ਹਾਂ (ਤਾਂ) ਇਹ (ਗੱਲ) ਬਾਹਰ ਧੁਮ ਜਾਏਗੀ ਕਿ ਹੋਰ ਮਰਦ ਨਾਲ ਇਸਤਰੀ ਨੂੰ (ਭੋਗ ਕਰਦਿਆਂ) ਵੇਖ ਕੇ (ਰਾਜੇ ਨੇ ਉਸ ਨੂੰ) ਯਮਲੋਕ ਭੇਜ ਦਿੱਤਾ ਹੈ।੩੧।

ਚੌਪਈ

(ਇਸ ਲਈ ਉਸ ਨੇ) ਉਨ੍ਹਾਂ ਦੋਹਾਂ ਉਤੇ ਬਾਣ ਨ ਚਲਾਇਆ ਅਤੇ ਉਥੋਂ ਫਿਰ ਘਰ ਨੂੰ ਪਰਤ ਆਇਆ। (ਉਸ ਨੇ) ਹਿਰਦੇ ਮਤੀ ਨਾਲ ਭੋਗ ਕੀਤਾ ਅਤੇ ਲੰਮਾ ਪੈ ਗਿਆ ਜਿਵੇਂ ਸੁਤਾ ਹੋਇਆ ਹੋਵੇ।੩੨।

ਇਸਤਰੀ ਉਸ (ਯਾਰ) ਨਾਲ ਭੋਗ ਕਰ ਕੇ ਚਿਤ ਵਿਚ ਬਹੁਤ ਡਰਦੀ ਹੋਈ ਆ ਗਈ। (ਆ ਕੇ) ਉਸੇ ਤਰ੍ਹਾਂ ਲਿਪਟ ਕੇ ਸੌਂ ਗਈ ਅਤੇ ਰਾਜੇ ਨੂੰ ਸੁਤਿਆਂ ਵੇਖ ਕੇ ਪ੍ਰਸੰਨ ਹੋਈ।੩੩।

ਉਦੋਂ ਰਾਜੇ ਨੂੰ ਸੁਤਿਆਂ ਵੇਖ ਕੇ ਖੁਸ਼ ਹੋਈ, ਪਰ ਉਸ ਮੂਰਖ ਔਰਤ ਨੇ ਗੱਲ ਨ ਸਮਝੀ। ਜਾਗਦੇ ਹੋਏ ਪਤੀ ਨੂੰ ਸੁੱਤਾ ਹੋਇਆ ਸਮਝਿਆ ਅਤੇ (ਸੋਚਿਆ ਕਿ) ਰਾਜੇ ਨੇ ਮੇਰਾ ਭੇਦ ਕੁਝ ਨਹੀਂ ਪਛਾਣਿਆ।੩੪।

ਰਾਜੇ ਨੇ ਇਸਤਰੀ ਨੂੰ ਕਿਹਾ ਕਿ ਤੂੰ ਮੈਨੂੰ ਦਸ ਕਿ ਕਿਥੇ ਗਈ ਸੀ? ਤਦ ਰਾਣੀ ਨੇ ਇਸ ਤਰ੍ਹਾਂ ਕਿਹਾ[] ਹੇ ਪ੍ਰਾਣਾਂ ਤੋਂ ਪਿਆਰੇ ਰਾਜਨ! ਸੁਣੋ। ੩੫।

ਹੇ ਸ਼੍ਰੇਸ਼ਠ ਰਾਜਨ! ਮੈਨੂੰ ਇਕ ਆਦਤ ਪੈ ਗਈ ਹੈ ਅਤੇ ਉਹ ਵੀ ਤੁਹਾਡੇ ਸੁੱਤਿਆਂ ਹੋਇਆਂ ਮੈਂ ਕੀਤੀ ਹੈ। ਸਾਨੂੰ ਵਿਧਾਤਾ ਨੇ ਇਕ ਪੁੱਤਰ ਦਿੱਤਾ ਸੀ ਜੋ ਮੈਨੂੰ ਪ੍ਰਾਣਾਂ ਤੋਂ ਪਿਆਰਾ ਸੀ।੩੬।

ਦੋਹਰਾ

ਪੁੱਤਰ ਦੀ ਸੋਜ ਦੇ ਚੋਹਾਂ ਪਾਸੇ (ਮੈਂ) ਨਿੱਤ ਭੁਆਟਣੀਆਂ ਲੈਂਦੀ ਰਹਿੰਦੀ ਹਾਂ (ਕਿ ਉਹ ਮੁੜ ਪੈਦਾ ਹੋ ਜਾਏ)। ਇਸ ਕਰ ਕੇ ਤੁਸੀਂ ਮਨ ਵਿਚ ਸਚ ਜਾਣ ਲਵੋ ਕਿ ਮੈਂ ਉਹੀ ਕਰ ਕੇ ਵਾਪਸ ਆ ਗਈ ਹਾਂ।੩੭। ਰਾਜਾ ਇਸਤਰੀ ਨੂੰ ਮਾਰ ਤਾਂ ਨ ਸਕਿਆ, ਪਰ ਉਸ ਦੇ ਮਨ ਤੋਂ ਕਰਕ ਨ ਗਈ। ਉਸ ਦਿਨ ਤੋਂ ਉਸ ਇਸਤਰੀ ਨਾਲ ਰਾਜੇ ਨੇ ਰੁਚੀ ਪੂਰਵਕ ਭੋਗ ਨ ਕੀਤਾ।੩੮। ਰਾਜਾ ਵਖ ਵਖ ਢੰਗਾਂ ਨਾਲ ਇਸਤਰੀ ਨਾਲ ਭੋਗ ਕਰ ਕੇ ਸੁਖ ਪਾਂਦਾ ਸੀ, ਪਰ ਜਦ ਹੀ ਚਿਤ ਵਿਚ (ਉਹ) ਗੱਲ ਆ ਜਾਂਦੀ, ਤਾਂ ਇਕ ਘੜੀ ਲਈ ਵੀ ਭੋਗ ਨ ਕਰ ਸਕਦਾ।੩੯।

ਚੌਪਈ

ਇਹ ਗੱਲ ਰਾਣੀ ਮਨ ਵਿਚ ਸਮਝਦੀ ਸੀ, ਪਰ ਸ਼ਰਮਿੰਦਗੀ ਕਰ ਕੇ ਰਾਜੇ ਨੂੰ ਕੁਝ ਨ ਦਸਦੀ। ਗੱਲਾਂ ਗੱਲਾਂ ਨਾਲ ਹੀ ਉਸ ਨੂੰ ਪਰਚਾਉਂਦੀ ਰਹਿੰਦੀ ਅਤੇ ਕਈ ਤਰ੍ਹਾਂ ਦੇ ਕਟਾਖ ਕਰ ਕੇ ਵਿਖਾਂਦੀ ਰਹਿੰਦੀ।੪੦।

ਦੋਹਰਾ

ਹੇ ਮਿਤਰ! ਇਹ (ਭਲੀ ਭਾਂਤ) ਮਨ ਵਿਚ ਜਾਣ ਲਵੋ ਕਿ ਸਭ ਕੁਝ ਟੁਟਿਆ ਹੋਇਆ ਜੁੜ ਜਾਂਦਾ ਹੈ, ਪਰ ਇਹ ਦੋ (ਚੀਜ਼ਾਂ) ਟੁਟੀਆਂ ਹੋਈਆਂ ਨਹੀਂ ਜੁੜਦੀਆਂ[] ਇਕ ਸਿਰ ਅਤੇ ਦੂਜਾ ਚਿਤ।੪੧।

ਚਾਕਰ ਕੀ ਅਰੁ ਨਾਰਿ ਕੀ ਏਕੈ ਬਡੀ ਸਜਾਇ।

ਜਿਯ ਤੇ ਕਬਹ ਨ ਮਾਰਿਯਹਿ ਮਨ ਤੇ ਮਿਲਹਿ ਭੁਲਾਇ। ੪੨। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੇਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੩। ੬੬੦। ਅਫਸ੍ਰੀ।

ਚੌਪਈ

ਸੁਨਹੁ ਨ੍ਰਿਪਤਿ ਇਕ ਕਥਾ ਉਚਰਿਹੈ। ਤੁਮਰੇ ਚਿਤ ਕੇ ਭਰਮੁ ਨਿਵਰਿਹੈ।

ਤ੍ਰਿਯ ਚਰਿਤ੍ਰ ਇਕ ਤੁਮੈ ਸੁਨੈਹੈ। ਤਾ ਤੇ ਤੁਮ ਕਹ ਅਧਿਕ ਚਿਝੈਹੈ। ੧।

ਸਹਰ ਸਿਰੰਦ ਬਿਖੈ ਇਕ ਜੋਗੀ। ਕਾਮ ਕੇਲ ਭੀਤਰ ਅਤਿ ਭੋਗੀ।

ਏਕ ਗ੍ਰਿਹਸਤੀ ਕੇ ਗ੍ਰਿਹ ਆਵੈ। ਤਾ ਕੀ ਤ੍ਰਿਯ ਸੇ ਭੋਗ ਕਮਾਵੈ। ੨।

ਸੁਰਗ ਨਾਥ ਜੋਗੀ ਕਾ ਨਾਮਾ। ਸ੍ਰੀ ਛਬਿ ਮਾਨ ਮਤੀ ਵਹ ਨਾਮਾ।

ਵਾ ਸੋ ਨਿਸੁ ਦਿਨ ਭੋਗ ਕਮਾਵੈ। ਤਾ ਕੇ ਨਾਹ ਨਾਹਿ ਕਛੁ ਪਾਵੈ। ੩।

ਦੋਹਰਾ

ਇਕ ਦਿਨ ਜੋਗੀ ਘਰ ਹੁਤੇ ਗ੍ਰਿਹਸਤੀ ਪਹੁੰਚ੍ਯਾ ਆਇ।

ਤਾ ਸੋ ਕਹਾ ਬਨਾਇ ਤ੍ਰਿਯ ਏਕ ਚਰਿਤ੍ਰ ਸਮਝਾਇ। ੪।

ਚੌਪਈ

ਕਾਵੇ ਖੜਗ ਹਾਥ ਤੁਮ ਧੈਯਹੁ। ਦੌਰਤ ਨਿਕਟ ਸੁ ਯਾ ਕੇ ਜੈਯਹੁ।

ਤਾਹਿ ਸੁਨਾਇ ਬਚਨ ਇਮ ਭਾਖ੍ਯੋ। ਮੇਰੇ ਚੋਰ ਚੋਰਿ ਇਨ ਰਾਖ੍ਯੋ। ੫।

ਦੋਹਰਾ

ਭ੍ਰਿਤਜੁ ਤੁਹਾਰੇ ਨਾਥ ਇਹ ਤਾ ਕਹੁ ਜਾਹੁ ਦੁਰਾਇ।

ਤਾ ਕੋ ਬਹੁਰਿ ਨਿਕਾਰਿ ਹੋ ਕਛੁ ਚਰਿਤ੍ਰ ਬਨਾਇ। ੬।

ਚੌਪਈ

ਕਹਿ ਐਸੇ ਆਇਸਹਿ ਪਠਾਯੋ। ਆਪ ਤਵਨ ਸੋ ਭੋਗ ਕਮਾਯੋ।

ਆਵਤ ਪਤਿਹਿ ਦੁਰਾਯੋ ਤਾ ਕੋ। ਆਪ ਬਚਨ ਭਾਖ੍ਯੋ ਇਮਿ ਵਾ ਕੋ। ੭।

ਸੁਨੋ ਨਾਥ ਇਕ ਕਥਾ ਉਚਰੋ। ਤੁਮ ਤੇ ਅਧਿਕ ਚਿਤ ਮੈ ਡਰੋ।

ਕੋਪ ਏਕ ਜੋਗੀ ਕਹ ਜਾਗ੍ਯੋ। ਨਿਜੁ ਚੇਲਾ ਕਹ ਮਾਰਨ ਲਾਗ੍ਯੋ। ੮।

ਮੈ ਜੁਗਿਯਾ ਕਹ ਦਯੋ ਹਟਾਈ। ਵਾ ਚੇਲਾ ਕਹ ਲਯੋ ਛਪਾਈ।

ਚਲਹੁ ਨਾਥ ਉਠਿ ਤੁਮੈ ਦਿਖਾਊ। ਤਾ ਤੇ ਤੁਮਰੇ ਹਿ੍ਰਦੈ ਸਿਰਾਊ। ੯।

ਨੌਕਰ ਅਤੇ ਇਸਤਰੀ ਲਈ ਇਹੀ ਵੱਡੀ ਸਜ਼ਾ ਹੈ ਕਿ ਇਨ੍ਹਾਂ ਨੂੰ ਜਾਨ ਤੋਂ ਕਦੇ ਨ ਮਾਰੀਏ ਅਤੇ ਮਨ ਤੋਂ ਭੁਲਾ ਕੇ ਮਿਲੀਏ।੪੨।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਤੇਤੀਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩੩। ੬੬੦। ਚਲਦਾ।*

ਚੌਪਈ

ਹੇ ਰਾਜਨ! ਸੁਣੋ, ਇਕ ਕਥਾ ਕਹਿੰਦਾ ਹਾਂ ਅਤੇ ਤੁਹਾਡੇ ਮਨ ਦਾ ਭਰਮ ਦੂਰ ਕਰਦਾ ਹਾਂ। ਤੁਹਾਨੂੰ ਇਕ ਤ੍ਰੀਆ ਚਰਿਤ੍ਰ ਸੁਣਾਉਂਦਾ ਹਾਂ ਅਤੇ ਤੁਹਾਡੇ ਮਨ ਨੂੰ ਅਧਿਕ ਪ੍ਰਸੰਨ ਕਰਦਾ ਹਾਂ।੧।

ਸਰਹਿੰਦ ਸ਼ਹਿਰ ਵਿਚ ਇਕ ਜੋਗੀ (ਰਹਿੰਦਾ ਸੀ) ਜੋ ਕਾਮ-ਕ੍ਰੀਡਾ ਵਿਚ ਬਹੁਤ ਰੁਚੀ ਰਖਦਾ ਸੀ। (ਉਹ) ਇਕ ਗ੍ਰਿਹਸਥੀ ਦੇ ਘਰ ਆਉਂਦਾ ਸੀ ਅਤੇ ਉਸ ਦੀ ਪਤਨੀ ਨਾਲ ਭੋਗ ਕਰਦਾ ਸੀ।੨।

(ਉਸ) ਜੋਗੀ ਦਾ ਨਾਂ ਸੁਰਗ ਨਾਥ ਸੀ। ਉਸ (ਇਸਤਰੀ ਦਾ) ਨਾਮ ਸ੍ਰੀ ਛਬਿ ਮਾਨ ਮਤੀ ਸੀ। ਉਸ ਨਾਲ (ਉਹ ਜੋਗੀ) ਰਾਤ ਦਿਨ ਭੋਗ ਕਰਦਾ ਸੀ, (ਪਰ) ਉਸ ਦੇ ਪਤੀ ਨੂੰ (ਇਸ ਦਾ) ਕੁਝ ਪਤਾ ਨਹੀਂ ਸੀ।੩।

ਦੌਹਰਾ

ਇਕ ਦਿਨ ਜੋਗੀ (ਇਸਤਰੀ ਦੇ) ਘਰ ਵਿਚ ਸੀ। (ਉਤੋਂ) ਗ੍ਰਿਹਸਥੀ ਆ ਪਹੁੰਚਿਆ। ਉਸ (ਜੋਗੀ) ਨੂੰ ਇਸਤਰੀ ਨੇ ਇਕ ਚਰਿਤ੍ਰ (ਕਥਾ) ਬਣਾ ਕੇ ਸਮਝਾ ਦਿੱਤੀ।੪।

ਚੌਪਈ

(ਸੇਵਕ ਨੂੰ ਬੁਲਾ ਕੇ ਕਿਹਾ) ਹੇ ਸੇਵਕ! ਤੂੰ ਹੱਥ ਵਿਚ ਤਲਵਾਰ ਕਢ ਕੇ ਭਜ ਜਾ ਅਤੇ ਭਜਦੇ ਹੋਇਆਂ ਮੇਰੇ ਪਤੀ ਕੋਲੋਂ ਲੰਘਦਾ ਜਾਈਂ। ਉਸ ਨੂੰ ਸੁਣਾਉਂਦੇ ਹੋਇਆ ਇਹ ਬੋਲ ਕਹੀਂ ਕਿ ਮੇਰੇ ਚੋਰ ਨੂੰ ਇਸ (ਇਸਤਰੀ) ਨੇ ਲੁਕਾ ਲਿਆ ਹੈ।੫।

ਦੌਹਰਾ

ਹੇ ਸੇਵਕ! ਤੂੰ ਆਪਣੇ ਇਸ ਸੁਆਮੀ ਨੂੰ ਜਾ ਕੇ ਲੁਕਾ। (ਮੈਂ) ਫਿਰ ਕੋਈ ਚਰਿਤ੍ਰ ਕਰ ਕੇ ਇਸ ਨੂੰ ਕਢ ਦਿਆਂਗੀ।੬।

ਚੌਪਈ

ਇਸ ਤਰ੍ਹਾਂ ਆਗਿਆ ਦੇ ਕੇ (ਸੇਵਕ ਨੂੰ) ਭੇਜ ਦਿੱਤਾ ਅਤੇ ਆਪ ਉਸ (ਜੋਗੀ) ਨਾਲ ਭੋਗ ਕਰਨ ਲਗੀ। ਪਤੀ ਦੇ ਆਉਣ ਤੇ ਉਸ ਨੂੰ ਲੁਕਾ ਦਿੱਤਾ ਅਤੇ ਆਪ ਉਸ (ਪਤੀ) ਨੂੰ ਇਸ ਤਰ੍ਹਾਂ ਕਹਿਣ ਲਗੀ।੭।

ਹੇ ਪਤੀ ਦੇਵ! ਸੁਣੋ, ਇਕ ਗੱਲ ਕਹਿੰਦੀ ਹਾਂ, ਪਰ ਤੁਹਾਡੇ ਕੋਲੋਂ ਮਨ ਵਿਚ ਬਹੁਤ ਡਰਦੀ ਹਾਂ। ਇਕ ਜੋਗੀ ਨੂੰ ਬਹੁਤ ਗੁੱਸਾ ਚੜ੍ਹ ਗਿਆ ਅਤੇ ਆਪਣੇ ਚੇਲੇ ਨੂੰ ਮਾਰਨ ਲਗਾ।੮।

ਮੈਂ ਜੋਗੀ ਨੂੰ ਤਾਂ ਹਟਾ ਦਿੱਤਾ, ਪਰ ਉਸ ਦੇ ਚੇਲੇ ਨੂੰ ਲੁਕਾ ਲਿਆ। ਹੇ ਸੁਆਮੀ! ਚਲੋ, ਤੁਹਾਨੂੰ ਵਿਖਾਵਾਂ ਅਤੇ ਤੁਹਾਡਾ ਹਿਰਦਾ ਪ੍ਰਸੰਨ ਕਰਾਂ।੯।

ਦੋਹਰਾ

ਭਲਾ ਕਿਯਾ ਤੈ ਰਾਖ੍ਯਾ ਸੁਖਿਤ ਕਿਯਾ ਮੁਰ ਚੀਤਿ।
ਸਰਨਾਗਤ ਦੀਜਤ ਨਹੀ ਇਹੈ ਬਡਨ ਕੀ ਰੀਤਿ। ੧੦।

ਸੁਨਤ ਮਨੋਹਰ ਬਾਤ ਜੜ ਰੀਝਿ ਗਯੋ ਮਨ ਮਾਹਿ।
ਅਧਿਕ ਪ੍ਰੀਤਿ ਤਾ ਸੋ ਕਰੀ ਭੇਦ ਪਛਾਨਾ ਨਾਹਿ। ੧੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੋ ਮੰਤ੍ਰੀ ਰੂਪ ਸੰਬਾਦੇ ਚੌਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੪। ੬੭੧। ਅਫਜ਼ੀ।

ਚੌਪਈ

ਨਰ ਚਰਿਤ੍ਰ ਨ੍ਰਿਪ ਨਿਕਟਿ ਉਚਾਰੋ। ਕਹਿਯੋ ਨਾਥ ਸੁਨੁ ਬਚਨ ਹਮਾਰੋ।
ਦਫਿਨ ਦੇਸ ਰਾਇ ਇਕ ਰਹੈ। ਅਤਿ ਸੁੰਦਰ ਜਾ ਕੇ ਜਗ ਕਹੈ। ੧।

ਅਤਿਲ

ਤਾ ਕੋ ਰੂਪ ਅਨੂਪ ਲਹਨ ਤ੍ਰਿਯ ਆਵਹੀ।
ਨਿਰਖਿ ਪ੍ਰਭਾ ਬਲਿ ਜਾਹਿ ਸਭੈ ਸੁਖ ਪਾਵਹੀ।
ਪਿਯ ਪਿਯ ਤਾ ਕਹ ਬੈਨ ਸਦਾ ਮੁਖ ਭਾਖਹੀ।
ਹੋ ਅਧਿਕ ਪ੍ਰੀਤਿ ਰਾਜਾ ਸੋ ਨਿਤਿ ਪ੍ਰੀਤਿ ਰਾਖਹੀ। ੨।

ਦੋਹਰਾ

ਦ੍ਵੈ ਇਸਤ੍ਰੀ ਤਾ ਕੇ ਰਹੈ ਅਮਿਤ ਰੂਪ ਕੀ ਖਾਨਿ।
ਏਕ ਸੰਗ ਰਾਜਾ ਰਮੈ ਅਧਿਕ ਪ੍ਰੀਤਿ ਜੀਯ ਜਾਨਿ। ੩।
ਏਕ ਦਿਵਸ ਦੋਊ ਤ੍ਰਿਯਾ ਨ੍ਰਿਪ ਬਰ ਲਈ ਬੁਲਾਇ।
ਆਖਿ ਮੀਚਨ ਖੇਲਤ ਭਯੋ ਅਧਿਕ ਨੇਹ ਉਪਜਾਇ। ੪।
ਆਖਿ ਮੂੰਦਿ ਤ੍ਰਿਯ ਏਕ ਕੀ ਦੂਜੀ ਲਈ ਬੁਲਾਇ।
ਅਧਿਕ ਭੋਗ ਤਾ ਸੋ ਕਿਯਾ ਇਮਿ ਕਹਿ ਦਈ ਉਠਾਇ। ੫।
ਐ ਰੁਚਿ ਸੋ ਤੋ ਸੋ ਰਮੋ ਰਮੋ ਨ ਯਾ ਕੇ ਸੰਗ।
ਕੋਟਿ ਕਸਟ ਤਨ ਪੈ ਸਹੋ ਕੈਸੇਈ ਦਹੈ ਅਨੰਗ। ੬।

ਅਤਿਲ

ਸ੍ਰੀ ਅਸਮਾਨ ਕਲਾ ਭਜਿ ਦਈ ਉਠਾਇ ਕੈ।
ਰੁਕਮ ਕੇਤੁ ਨ੍ਰਿਪ ਐਸੋ ਚਰਿਤ ਦਿਖਾਇ ਕੈ।
ਮੂਰਖ ਰਾਨੀ ਦੁਤਿਯ ਨ ਕਛੁ ਜਾਨਤ ਭਈ।
ਹੋ ਲੁਕ ਮੀਚਨ ਕੀ ਖੇਲ ਜਾਨ ਜਿਯ ਮੈ ਲਈ। ੭।

ਦੋਹਰਾ

ਤੂੰ ਚੰਗਾ ਕੀਤਾ (ਜੋ ਇਸ ਨੂੰ) ਬਚਾਲਿਆ ਅਤੇ ਮੇਰੇ ਚਿਤ ਨੂੰ ਪ੍ਰਸੰਨ ਕੀਤਾ। ਸ਼ਰਨਾਗਤ ਨੂੰ (ਵੈਰੀ ਦੇ ਹਵਾਲੇ) ਨਹੀਂ ਕੀਤਾ ਜਾਂਦਾ, ਇਹੀ ਵੱਡਿਆਂ ਦੀ ਰੀਤ ਹੈ।੧੦।

ਇਹ ਸੁਖਾਵੀਂ ਗੱਲ ਸੁਣ ਕੇ ਮੂਰਖ (ਪਤੀ) ਮਨ ਵਿਚ ਬਹੁਤ ਖੁਸ਼ ਹੋਇਆ ਅਤੇ ਆਪਣੀ ਪਤਨੀ ਨਾਲ ਜ਼ਿਆਦਾ ਪ੍ਰੀਤ ਕਰਨ ਲਗਾ, ਪਰ ਭੇਦ ਨੂੰ ਨ ਪਛਾਣਿਆ।੧੧।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਹਾਡੇ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਚੌਤੀਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩੪। ੬੭੧। ਚਲਦਾ।

ਚੌਪਈ

(ਮੰਤ੍ਰੀ ਨੇ) ਕਿਹਾ[] ਹੇ ਰਾਜਨ! ਮੇਰੀ ਗੱਲ ਸੁਣੋ। (ਮੈਂ) ਤੁਹਾਡੇ ਕੋਲ ਇਕ ਨਰ ਚਰਿਤ੍ਰ ਕਹਿੰਦਾ ਹਾਂ। ਦੱਖਣ ਦੇਸ ਵਿਚ ਇਕ ਰਾਜਾ ਰਹਿੰਦਾ ਸੀ। ਉਸ ਨੂੰ ਸੰਸਾਰ ਵਾਲੇ ਅਤਿ ਸੁੰਦਰ ਕਹਿੰਦੇ ਸਨ।੧।

ਅੰਤਲ

ਉਸ ਦੇ ਅਨੂਪਮ ਰੂਪ ਨੂੰ ਵੇਖਣ ਲਈ ਇਸਤਰੀਆਂ ਆਉਂਦੀਆਂ ਸਨ ਅਤੇ (ਉਸ ਦੀ) ਪ੍ਰਭਾ ਨੂੰ ਵੇਖ ਕੇ ਸਾਰੀਆਂ ਬਲਿਹਾਰੇ ਜਾਂਦੀਆਂ ਹੋਈਆਂ ਸੁਖ ਪ੍ਰਾਪਤ ਕਰਦੀਆਂ ਸਨ। ਉਸ ਨੂੰ ਮੁਖ ਤੋਂ ਸਦਾ ਪ੍ਰਿਯ ਪ੍ਰਿਯ ਬਚਨ ਬੋਲਦੀਆਂ ਸਨ ਅਤੇ ਹਰ ਰੋਜ਼ ਉਸ ਰਾਜੇ ਪ੍ਰਤਿ ਅਧਿਕ ਪ੍ਰੇਮ (ਦੀ ਭਾਵਨਾ) ਰਖਦੀਆਂ ਸਨ।੨।

ਦੋਹਰਾ

ਉਸ (ਰਾਜੇ) ਕੋਲ ਦੋ ਇਸਤਰੀਆਂ ਰਹਿੰਦੀਆਂ ਸਨ ਜੋ ਅਮਿਤ ਸੁੰਦਰਤਾ ਦੀ ਖਾਣ (ਸਮਝੀਆਂ ਜਾਂਦੀਆਂ) ਸਨ। (ਉਨ੍ਹਾਂ ਵਿਚੋਂ) ਇਕ ਨਾਲ ਰਾਜਾ ਮਨੋ ਅਧਿਕ ਪ੍ਰੇਮ ਕਰਦਾ ਹੋਇਆ ਰਮਣ ਕਰਦਾ ਸੀ।੩। ਇਕ ਦਿਨ ਦੋਹਾਂ ਇਸਤਰੀਆਂ ਨੇ ਰਾਜੇ ਨੂੰ ਬੁਲਾ ਲਿਆ ਅਤੇ ਬਹੁਤ ਪ੍ਰੇਮ ਸਹਿਤ ਲੁਕਣ-ਮੀਟੀ (ਦੀ ਖੇਡ) ਖੇਡਣ ਲਗਿਆ।੪।

ਇਕ ਇਸਤਰੀ ਦੀਆਂ ਅੱਖਾਂ ਬੰਦ ਕਰ ਕੇ ਦੂਜੀ ਨੂੰ ਬੁਲਾਇਆ ਅਤੇ ਉਸ ਨਾਲ ਬਹੁਤ ਭੋਗ ਕਰ ਕੇ ਇਹ ਕਹਿੰਦੇ ਹੋਇਆਂ ਉਠਾ ਦਿੱਤਾ।੫। ਮੈਂ ਰੁਚੀ ਪੂਰਵਕ ਤੇਰੇ ਨਾਲ ਰਮਣ ਕਰਦਾ ਹਾਂ ਅਤੇ ਉਸ ਨਾਲ ਰਮਣ ਨਹੀਂ ਕਰਦਾ, ਭਾਵੇਂ ਕਾਮ ਦੇਵ ਮੈਨੂੰ ਕਿਤਨਾ ਵੀ ਸਾੜੇ, ਪਰ ਮੈਂ (ਸਭ) ਕਸ਼ਟ ਤਨ ਉਤੇ ਸਹਾਰਦਾ ਹਾਂ।੬।

ਅੰਤਲ

ਰੁਕਮ ਕੇਤੁ ਰਾਜੇ ਨੇ ਇਸ ਤਰ੍ਹਾਂ ਚਰਿਤ੍ਰ ਵਿਖਾ ਕੇ ਅਸਮਾਨ ਕਲਾ ਨੂੰ ਭੋਗ ਕੇ ਉਠਾ ਦਿੱਤਾ। ਦੂਜੀ ਮੂਰਖ ਰਾਣੀ ਕੁਝ ਵੀ ਜਾਣ ਨ ਸਕੀ ਅਤੇ ਇਸ ਨੂੰ (ਨਿਰੀ) ਲੁਕਣ-ਮੀਟੀ ਦੀ ਖੇਡ ਹੀ ਸਮਝਿਆ।੭।

ਚੌਪਈ

ਰਤਿ ਕਰਿ ਕੈ ਤ੍ਰਿਯ ਦਈ ਉਠਾਈ। ਪੁਨਿ ਵਾ ਕੀ ਦੇਉ ਆਖਿ ਛੁਰਾਈ।
ਅਧਿਕ ਨੇਹ ਤਿਹ ਸੰਗ ਉਪਜਾਯੋ। ਮੂਰਖ ਨਾਰਿ ਭੇਦ ਨਹਿ ਪਾਯੋ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਬੰਧਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪੈਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੫। ੬੭੯। ਅਫਸ੍ਰੀ।

ਚੌਪਈ

ਸੁਨੋ ਰਾਇ ਇਕ ਕਥਾ ਪ੍ਰਕਾਸੋ। ਤੁਮਰੇ ਚਿਤ ਕੇ ਭ੍ਰਮਹਿ ਬਿਨਾਸੋ।
ਗੈਡੇ ਖਾਂ ਡੋਗਰ ਤਹ ਰਹੈ। ਫਤੇ ਮਤੀ ਤਿਹ ਤ੍ਰਿਯ ਜਗ ਕਹੈ। ੧।

ਤਾ ਕੇ ਮਹਿਖ ਧਾਮ ਧਨ ਭਾਰੀ। ਤਿਨ ਕੀ ਕਰਤਿ ਅਧਿਕ ਰਖਵਾਰੀ।
ਚਰਵਾਰੇ ਬਹੁ ਤਿਨੈ ਚਰਾਵਹਿ। ਸਾਂਝ ਪਰੈ ਘਰ ਕੇ ਲੈ ਆਵਹਿ। ੨।

ਇਕ ਚਰਵਾਹਾ ਸੋ ਤ੍ਰਿਯ ਅਟਕੀ। ਭੂਲਿ ਗਈ ਸਭ ਹੀ ਸੁਧਿ ਘਟਕੀ।
ਨਿਤਿਪ੍ਰਤਿ ਤਾ ਸੋ ਭੋਗ ਕਮਾਵੈ। ਨਦੀ ਪੈਰਿ ਬਹੁਰੇ ਘਰ ਆਵੈ। ੩।

ਡੋਗਰ ਸੋਧ ਏਕ ਦਿਨ ਲਹਿਯੋ। ਤੁਰਤੁ ਤ੍ਰਿਯਾ ਕੋ ਪਾਛੇ ਗਹਿਯੋ।
ਕੋਲ ਕਰਤ ਨਿਰਖੇ ਤਹ ਜਾਈ। ਬੈਠ ਰਹਾ ਜਿਯ ਕੋਪ ਬਢਾਈ। ੪।

ਕਰਿ ਕਰਿ ਕੇਲਿ ਸੋਇ ਤੇ ਗਏ। ਬੇਸੰਭਾਰ ਨਿਜੁ ਤਨ ਤੇ ਭਏ।
ਸੇਵਤ ਦੁਹੰਅਨ ਨਾਥ ਨਿਹਾਰਿਯੋ। ਕਾਢਿ ਕ੍ਰਿਪਾਨ ਮਾਰ ਹੀ ਡਾਰਿਯੋ। ੫।

ਦੌਹਰਾ

ਕਾਟਿ ਮੂੰਡ ਤਾ ਕੋ ਤੁਰਤ ਤਹੀ ਬੈਠ ਛਪਿ ਜਾਇ।
ਤਨਿਕ ਤਾਤ ਲੋਹੁ ਲਗੇ ਬਾਲ ਜਗੀ ਅਕੁਲਾਇ। ੬।

ਚੌਪਈ

ਮੂੰਡ ਬਿਨਾ ਨਿਜੁ ਮੀਤ ਨਿਹਾਰਿਯੋ। ਅਧਿਕ ਕੋਪ ਚਿਤ ਭੀਤਰ ਧਾਰਿਯੋ।
ਦਸੋ ਦਿਸਨ ਕਾਢੇ ਅਸਿ ਧਾਵੈ। ਹਾਥਿ ਪਰੈ ਤਿਹ ਮਾਰਿ ਗਿਰਾਵੈ। ੭।

ਡੋਗਰ ਛਪ੍ਰਯੋ ਹਾਥ ਨਹਿ ਆਯੋ। ਭੁੰਢਿ ਰਹੀ ਤ੍ਰਿਯ ਨ ਦਰਸਾਯੋ।
ਵੈਸੇ ਹੀ ਪੈਰਿ ਨਦੀ ਕਹ ਆਈ। ਤਹਾ ਮਿਤ੍ਰ ਕਹ ਦਿਯਾ ਬਹਾਈ। ੮।

ਪੈਰਿ ਧਾਮ ਸਰਿਤਾ ਕਹ ਆਈ। ਪੋਢਿ ਰਹੀ ਜਨੁ ਸਾਂਪ ਚਬਾਈ।
ਪਾਛੇ ਤਰਿ ਡੋਗਰ ਹੁੰ ਆਯੋ। ਮੂਰਖ ਨਾਰਿ ਭੇਦ ਨਹਿ ਪਾਯੋ। ੯।

ਚੌਪਈ

(ਰਾਜੇ ਨੇ) ਰਤੀ-ਕ੍ਰੀੜਾ ਕਰ ਕੇ (ਉਸ) ਇਸਤਰੀ ਨੂੰ ਉਠਾ ਦਿੱਤਾ ਅਤੇ ਦੂਜੀ ਦੀਆਂ ਦੋਹਾਂ ਅੱਖਾਂ (ਦੀ ਪਟੀ) ਖੋਲ੍ਹ ਦਿੱਤੀ। ਉਸ ਨਾਲ ਬਹੁਤ ਪ੍ਰੇਮ ਵਿਖਾਇਆ, ਪਰ ਉਹ ਮੂਰਖ ਨਾਰੀ (ਕੁਝ ਵੀ) ਭੇਦ ਨ ਸਮਝ ਸਕੀ।੮।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਪੈਂਤੀਸਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩੫। ੬੭੯। ਚਲਦਾ।

ਚੌਪਈ

(ਮੰਤ੍ਰੀ ਨੇ ਕਿਹਾ-) ਹੇ ਰਾਜਨ! ਸੁਣੋ, ਮੈਂ ਇਕ ਕਥਾ ਪ੍ਰਗਟ ਕਰਦਾ ਹਾਂ (ਜਿਸ ਨਾਲ) ਤੁਹਾਡੇ ਚਿਤ ਦਾ ਭਰਮ ਖਤਮ ਕਰਦਾ ਹਾਂ। ਉਥੇ ਇਕ ਗੈਂਡੇ ਖਾਂ (ਨਾਂ ਦਾ) ਡੋਗਰ ਰਹਿੰਦਾ ਸੀ। ਉਸ ਦੀ ਇਸਤਰੀ ਨੂੰ ਲੋਕੀਂ ਫਤੇ ਮਤੀ ਕਹਿੰਦੇ ਸਨ।੧।

ਉਸ ਪਾਸ ਮੱਝਾਂ (ਦੇ ਰੂਪ ਵਿਚ) ਬਹੁਤ ਧਨ ਸੀ। ਉਸ ਦੀ ਉਹ ਬਹੁਤ ਰਖਵਾਲੀ ਕਰਦਾ ਸੀ। ਉਨ੍ਹਾਂ ਨੂੰ ਬਹੁਤ ਚਰਵਾਹੇ ਚਰਾਉਂਦੇ ਸਨ ਅਤੇ ਸ਼ਾਮ ਪੈਣ ਤੇ ਘਰ ਲੈ ਆਉਂਦੇ ਸਨ।੨।

ਇਕ ਚਰਵਾਹੇ ਨਾਲ ਉਹ ਇਸਤਰੀ ਫਸ ਗਈ ਅਤੇ ਆਪਣੇ ਸ਼ਰੀਰ (ਅਥਵਾ ਘਰ) ਦੀ ਸਾਰੀ ਸੁਧ ਬੁਧ ਭੁਲ ਗਈ। ਉਹ ਉਸ ਨਾਲ ਹਰ ਰੋਜ਼ ਭੋਗ ਕਰਦੀ ਅਤੇ ਨਦੀ ਤਰ ਕੇ ਫਿਰ ਘਰ ਆ ਜਾਂਦੀ।੩।

ਡੋਗਰ ਨੂੰ ਇਕ ਦਿਨ ਇਸ ਦੀ ਖ਼ਬਰ ਲਗ ਗਈ ਅਤੇ ਤੁਰਤ ਇਸਤਰੀ ਦਾ ਪਿਛਾ ਕੀਤਾ। ਜਾ ਕੇ ਉਸ ਨੂੰ ਕਾਮ-ਕ੍ਰੀੜਾ ਕਰਦਿਆਂ ਵੇਖਿਆ ਅਤੇ ਮਨ ਵਿਚ ਕ੍ਰੋਧ ਕਰ ਕੇ ਬੈਠ ਗਿਆ।੪।

ਰਤੀ-ਕ੍ਰੀੜਾ ਕਰ ਕੇ ਉਹ ਸੌਂ ਗਏ ਅਤੇ ਸ਼ਰੀਰ ਵਜੋਂ ਬੇਸੁਰਤ ਹੋ ਗਏ। (ਉਨ੍ਹਾਂ) ਦੋਹਾਂ ਨੂੰ ਪਤੀ ਨੇ ਸੁਤਿਆਂ ਵੇਖਿਆ ਅਤੇ ਕ੍ਰਿਪਾਨ ਕਢ ਕੇ (ਚਰਵਾਹੇ ਨੂੰ) ਮਾਰ ਦਿੱਤਾ।੫।
ਦੌਹਰਾ

ਉਸ (ਚਰਵਾਹੇ) ਦਾ ਸਿਰ ਕਟ ਕੇ ਉਹ ਉਥੇ ਤੁਰਤ ਲੁਕ ਕੇ ਬੈਠ ਗਿਆ। (ਜਦੋਂ) ਥੋੜਾ ਜਿੰਨਾ ਗਰਮ ਲਹੂ ਲਗਾ (ਤਾਂ ਉਹ) ਇਸਤਰੀ ਘਬਰਾ ਕੇ ਜਾਗ ਪਈ।੬।

ਚੌਪਈ

ਸਿਰ ਤੋਂ ਬਿਨਾ ਆਪਣੇ ਮਿਤਰ ਨੂੰ ਵੇਖ ਕੇ (ਉਸ ਨੇ) ਆਪਣੇ ਚਿਤ ਵਿਚ ਬਹੁਤ ਕ੍ਰੋਧ ਧਾਰਨ ਕੀਤਾ। ਤਲਵਾਰ ਕਢ ਕੇ (ਉਹ) ਚੌਹਾਂ ਪਾਸੇ ਭਜਣ ਲਗੀ ਕਿ (ਜੇ ਕੋਈ) ਹੱਥ ਲਗ ਜਾਏ (ਤਾਂ) ਉਸ ਨੂੰ ਮਾਰ ਦਿਆਂ।੭।

ਡੋਗਰ ਲੁਕਿਆ ਹੋਇਆ ਸੀ, (ਇਸ ਲਈ) ਹੱਥ ਨਹੀਂ ਲਗਾ। (ਉਹ) ਇਸਤਰੀ ਲਭਦੀ ਰਹੀ, (ਪਰ ਉਸ ਨੂੰ) ਨਜ਼ਰ ਨ ਪਿਆ। ਉਹ ਉਸੇ ਤਰ੍ਹਾਂ ਨਦੀ ਤਰ ਕੇ ਆ ਗਈ ਅਤੇ ਉਸ (ਨਦੀ) ਵਿਚ ਮਿਤਰ ਨੂੰ ਰੁੜ੍ਹਾ ਦਿੱਤਾ।੮।

ਉਹ ਨਦੀ ਨੂੰ ਤਰ ਕੇ ਘਰ ਆ ਗਈ ਅਤੇ (ਇਸ ਤਰ੍ਹਾਂ) ਲੰਬੀ ਪੈ ਗਈ ਮਾਨੋ ਸੱਪ ਨੇ ਡੰਗਿਆ ਹੋਵੇ। ਪਿਛੋਂ ਡੋਗਰ ਵੀ (ਨਦੀ) ਤਰ ਕੇ ਆ ਗਿਆ। (ਪਰ) ਉਸ ਮੂਰਖ ਨਾਰੀ ਨੇ ਇਸ ਭੇਦ ਨੂੰ ਨ ਸਮਝਿਆ।੯।

ਐਸ ਭਾਤਿ ਸੋ ਕਾਲ ਬਿਹਾਨ੍ਯੋ। ਬੀਤਾ ਬਰਖ ਏਕ ਦਿਨ ਜਾਨ੍ਯੋ।
ਤਬ ਡੋਗਰ ਇਹ ਭਾਤਿ ਉਚਾਰੋ। ਕਰੋ ਨਾਰਿ ਇਕਿ ਕਾਜ ਹਮਾਰੋ। ੧੦।

ਏਕ ਤ੍ਰਿਯਾ ਕਾਰਜ ਮੁਰ ਕੀਜਹੁ। ਮਖਨੀ ਕਾਢਿ ਧਾਮ ਤੇ ਦੀਜਹੁ।
ਜਾਤ ਕਹਿਯੋ ਤਹ ਤ੍ਰਿਯਾ ਮੈ ਨਾਹੀ। ਹੋਰਿ ਅੰਧੋਰ ਡਰੇ ਮਨ ਮਾਹੀ। ੧੧।

ਡੋਗਰ ਕਹਾ ਲਗਤ ਦੁਖੁ ਮੋ ਕੋ। ਭੂਲਿ ਗਯੋ ਵਹ ਦਿਨ ਤ੍ਰਿਯਾ ਤੋ ਕੋ।
ਨਦੀ ਪੈਰਿ ਕਰਿ ਪਾਰ ਪਰਾਈ। ਜਾਰ ਬਹਾਇ ਬਹੁਰਿ ਘਰ ਆਈ। ੧੨।

ਚਮਕਿ ਉਠੀ ਜਬ ਬਚਨ ਉਚਾਰੋ। ਮੋਰ ਭੇਦ ਇਨ ਸਕਲ ਨਿਹਾਰੋ।
ਤਾ ਤੇ ਅਬ ਹੀ ਯਾਰਿ ਸੰਘਾਰੋ। ਮਾਰਿ ਚੋਰ ਇਹ ਗਏ ਉਚਾਰੋ। ੧੩।

ਦੋਹਰਾ

ਪੈਠਿ ਅੰਧੋਰੇ ਧਾਮ ਮਹਿ ਕਾਢਿ ਲਈ ਕਰਵਾਰਿ।
ਨਿਜੁ ਪਤਿ ਪੈ ਹਤ ਕੇ ਨਿਮਿਤਿ ਕਰੇ ਪਚਾਸਿਕ ਵਾਰਿ। ੧੪।
ਨਿਰਖਿ ਚਮਕ ਤਰਵਾਰ ਕੀ ਦੁਰਯਾ ਮਹਿਖ ਤਰ ਜਾਇ।
ਤਨਿਕ ਨ ਬ੍ਰਿਣ ਲਾਗਨ ਦਈ ਇਹ ਛਲ ਗਯੋ ਬਚਾਇ। ੧੫।
ਪੈਰਿ ਨਦੀ ਗਈ ਮਿਤ੍ਰ ਕੋ ਆਈ ਤਹੀ ਬਹਾਇ।
ਨਿਜੁ ਪਤਿ ਕੋ ਘਾਇਲ ਕਿਯਾ ਨੈਕ ਨ ਰਹੀ ਲਜਾਇ। ੧੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੬। ੬੯੫। ਅਫਸ਼ੂਰੀ।

ਦੋਹਰਾ

ਨਰ ਚਰਿਤ੍ਰ ਨ੍ਰਿਪ ਕੇ ਨਿਕਟਿ ਮੰਤ੍ਰੀ ਕਹਾ ਬਿਚਾਰਿ।
ਤਬੈ ਕਥਾ ਛਤੀਸਵੀ^੧ ਇਹ ਬਿਧਿ ਕਹੀ ਸੁਧਾਰਿ। ੧।
ਤਵਨ ਤ੍ਰਿਯਾ ਕੋ ਤੁਰਤੁ ਹੀ ਡੋਗਰ ਘਾਉ ਉਬਾਰਿ।
ਤਾਹਿ ਤੁਰਤੁ ਮਾਰਤ ਭਯੋ ਗਰੇ ਰਸਹਿਯ ਡਾਰਿ। ੨।
ਵਾ ਰਸਿਯਾ ਕਹ ਛਾਨਿ ਕੈ ਬਾਂਧਿਸਿ ਬਰੇ ਬਨਾਇ।
ਆਪੁ ਉਚ ਕੂਕਤ ਭਯੋ ਲੋਗਨ ਸਭਨ ਸੁਨਾਇ। ੩।

ਚੌਪਈ

ਸਭ ਲੋਗਨ ਕਹ ਧਾਮ ਬੁਲਾਯੋ। ਨਿਜੁ ਦੇਹੀ ਕੋ ਘਾਵ ਦਿਖਾਯੋ।
ਪੁਨਿ ਤਿਨ ਕੋ ਲੈ ਨਾਰਿ ਦਿਖਾਰੀ। ਰੋਇ ਕੂਕ ਉਚੇ ਕਰਿ ਮਾਰੀ। ੪।
ਜਬ ਮੇਰੇ ਤ੍ਰਿਯਾ ਘਾਵ ਨਿਹਾਰਿਯੋ। ਅਧਿਕ ਸੋਕ ਚਿਤ ਮਾਝ ਬਿਚਾਰਿਯੋ।
ਭੇਦ ਪਾਇ ਦਿਯ ਮੁਹਿ ਕਹ ਟਾਰੀ। ਲੈ ਪਾਸੀ ਸੁਰ ਲੋਕ ਬਿਹਾਰੀ। ੫।

੧. ਵੇਖੋ ਫੁਟਨੋਟ ਚਰਿਤ੍ਰ ਅੰਕ ੧੧

ਇਸ ਤਰ੍ਹਾਂ ਸਮਾ ਬੀਤ ਗਿਆ। ਸਾਲ ਬੀਤਿਆ ਇਕ ਦਿਨ ਵਰਗਾ ਲਗਦਾ ਸੀ।
ਤਦ ਡੋਗਰ ਨੇ ਇਸ ਤਰ੍ਹਾਂ ਕਿਹਾ--ਹੇ ਇਸਤਰੀ! ਮੇਰਾ ਇਕ ਕੰਮ ਕਰੋ।੧੦।

(ਡੋਗਰ ਨੇ ਕਿਹਾ--) ਹੇ ਇਸਤਰੀ! ਮੇਰਾ ਇਕ ਕੰਮ ਕਰੋ ਅਤੇ ਘਰੋਂ ਮੱਖਣ ਕਢ ਕੇ
ਲਿਆ ਦਿਓ। ਉਸ ਇਸਤਰੀ ਨੇ ਕਿਹਾ ਕਿ ਮੈਂ ਨਹੀਂ ਜਾਂਦੀ, (ਕਿਉਂਕਿ ਮੈਂ) ਹਨੇਰਾ ਵੇਖ ਕੇ
ਮਨ ਵਿਚ ਬਹੁਤ ਡਰਦੀ ਹਾਂ।੧੧।

ਡੋਗਰ ਨੇ ਕਿਹਾ ਕਿ (ਤੇਰੇ ਨ ਕਰਨ ਤੇ) ਮੈਨੂੰ ਬਹੁਤ ਅਫਸੋਸ ਹੁੰਦਾ ਹੈ। ਹੇ ਇਸਤਰੀ!
ਤੈਨੂੰ ਉਹ ਦਿਨ ਭੁਲ ਗਿਆ ਜਦੋਂ ਤੂੰ ਨਦੀ ਤਰ ਕੇ ਪਾਰ ਗਈ ਸੈਂ ਅਤੇ ਯਾਰ ਨੂੰ ਰੋੜ੍ਹ ਕੇ
ਫਿਰ ਘਰ ਆਈ ਸੈਂ।੧੨।

ਜਦ (ਡੋਗਰ ਨੇ ਇਹ) ਬੋਲ ਕਹੇ (ਤਾਂ ਉਹ) ਭੜਕ ਉਠੀ ਕਿ ਇਸ ਨੇ ਮੇਰਾ ਸਾਰਾ
ਭੇਦ ਪਾ ਲਿਆ ਹੈ। ਇਸ ਲਈ (ਮੈਂ) ਹੁਣੇ ਹੀ ਇਸ ਯਾਰ (ਪਤੀ) ਨੂੰ ਮਾਰਦੀ ਹਾਂ ਅਤੇ
(ਲੋਕਾਂ ਨੂੰ) ਕਹਾਂਗੀ ਕਿ ਇਸ ਨੂੰ ਚੋਰ ਮਾਰ ਗਏ ਹਨ।੧੩।

ਦੌਹਰਾ

(ਉਸ ਨੇ) ਹਨੇਰ ਘਰ ਵਿਚ ਵੜ ਕੇ ਤਲਵਾਰ ਕਢ ਲਈ ਅਤੇ ਆਪਣੇ ਪਤੀ ਨੂੰ
ਮਾਰਨ ਲਈ ਪੰਜਾਹ ਕੁ ਵਾਰ ਕੀਤੇ।੧੪। (ਉਹ ਡੋਗਰ) ਤਲਵਾਰ ਦੀ ਚਮਕ ਵੇਖ ਕੇ ਮਝ
ਦੇ ਹੇਠਾਂ ਜਾ ਲੁਕਿਆ ਅਤੇ ਜ਼ਰਾ ਜਿੰਨਾ ਵੀ ਜ਼ਖ਼ਮ ਨ ਲਗਣ ਦਿੱਤਾ। ਇਸ ਤਰ੍ਹਾਂ ਛਲ ਕਰ
ਕੇ (ਉਸ ਨੇ ਆਪਣੇ ਆਪ) ਨੂੰ ਬਚਾ ਲਿਆ।੧੫। ਉਹ (ਇਸਤਰੀ) ਨਦੀ ਨੂੰ ਤਰ ਕੇ ਗਈ
ਅਤੇ ਮਿਤਰ ਨੂੰ ਉਥੇ ਰੋੜ੍ਹ ਕੇ ਪਰਤ ਆਈ। (ਫਿਰ) ਆਪਣੇ ਪਤੀ ਨੂੰ ਘਾਇਲ ਕੀਤਾ, ਪਰ
ਬੇੜੀ ਜਿਹੀ ਵੀ ਸ਼ਰਮਿੰਦੀ ਨਹੀਂ ਹੋਈ।੧੬।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਛਤੀਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੩੬। ੬੯੫। ਚਲਦਾ।*

ਦੌਹਰਾ

ਮੰਤ੍ਰੀ ਨੇ ਰਾਜੇ ਪਾਸ ਵਿਚਾਰ ਪੂਰਵਕ ਮਰਦ ਚਰਿਤ੍ਰ ਕਿਹਾ ਅਤੇ ਫਿਰ ੩੬ਵੀਂ ਕਥਾ
ਇਸ ਤਰ੍ਹਾਂ ਸੁਧਾਰ ਕੇ ਕਹੀ।੧। (ਉਸ) ਡੋਗਰ ਨੇ ਉਸ ਇਸਤਰੀ ਦੇ ਵਾਰ ਤੋਂ (ਆਪਣੇ
ਆਪ ਨੂੰ) ਬਚਾ ਕੇ ਅਤੇ ਤੁਰਤ (ਉਸ ਇਸਤਰੀ ਦੇ) ਗਲੇ ਵਿਚ ਰਸੀ ਪਾ ਕੇ ਉਸ ਨੂੰ ਮਾਰ
ਦਿੱਤਾ।੨। ਉਸ ਨੇ ਰਸੀ ਨੂੰ ਝੋਂਪੜੀ ਨਾਲ ਚੰਗੀ ਤਰ੍ਹਾਂ ਬੰਨ੍ਹ ਦਿੱਤਾ ਅਤੇ ਆਪ ਸਾਰਿਆਂ
ਲੋਕਾਂ ਨੂੰ ਸੁਣਾਉਣ ਲਈ ਉੱਚਾ ਕੂਕਣ ਲਗਾ।੩।

ਚੌਪਈ

ਉਸ ਨੇ ਸਾਰਿਆਂ ਲੋਕਾਂ ਨੂੰ ਘਰ ਬੁਲਾਇਆ ਅਤੇ ਆਪਣੇ ਸ਼ਰੀਰ ਦੇ ਜ਼ਖ਼ਮ ਵਿਖਾਏ।
ਫਿਰ ਉਨ੍ਹਾਂ ਨੂੰ ਇਸਤਰੀ ਵਿਖਾਈ ਅਤੇ ਰੋ ਕੇ ਉੱਚੀ ਕੂਕ ਮਾਰੀ।੪।

(ਅਤੇ ਕਹਿਣ ਲਗਾ) ਜਦੋਂ ਇਸਤਰੀ ਨੇ ਮੇਰੇ ਜ਼ਖ਼ਮ ਵੇਖੇ ਤਾਂ ਉਸ ਨੇ ਮਨ ਵਿਚ
ਬਹੁਤ ਦੁਖ ਮੰਨਾਇਆ। ਮੈਨੂੰ ਵਖਰਿਆਂ ਕਰ ਕੇ ਟਾਲ ਦਿੱਤਾ ਅਤੇ (ਆਪ) ਫਾਂਸੀ ਲੈ ਕੇ
ਸਵਰਗ ਸਿਧਾਰ ਗਈ।੫।

ਦੋਹਰਾ

ਦੂਧ ਦੁਹਤ ਕਟਿਯਾ ਨਿਮਤਿ ਮਹਿਖੀ ਮਾਰਿਸ ਮੋਹਿ।
ਘਾਵ ਭਯੋ ਤਰਵਾਰ ਸੋ ਕਹਾ ਬਤਾਊ ਤੋਹ। ੬।

ਚੌਪਈ

ਅਬ ਆਛੋ ਤਿਹ ਕਫਨ ਬਨੈਯੈ। ਭਲੀ ਭਾਤਿ ਭੂਅ ਖੋਦ ਗਡੈਯੈ।
ਹੋਹੂੰ ਬ੍ਰਯਾਹ ਅਵਰ ਨਹਿ ਕਰਿਹੋ। ਯਾ ਕੇ ਬਿਰਹਿ ਲਾਗਿ ਕੈ ਬਰਿਹੋ। ੭।

ਦੋਹਰਾ

ਲੋਗਨ ਸਭਨ ਬੁਲਾਇ ਕੈ ਆਛੋ ਕਫਨ ਬਨਾਇ।
ਦੁਰਾਚਾਰਨੀ ਨਾਰਿ ਕਹ ਇਹ ਬਿਧਿ ਦਿਯਾ ਦਬਾਇ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰ ਮੰਤ੍ਰੀ ਭੂਪ ਸੰਬਾਦੇ ਸੈਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੭। ੭੦੩। ਅਫਸ੍ਰੀ।

ਚੌਪਈ

ਬਹੁਰ ਸੁ ਮੰਤ੍ਰੀ ਕਥਾ ਉਚਾਰੀ। ਏਕ ਤਰੁਨਿ ਜੋਬਨ ਕੀ ਭਰੀ।
ਏਕ ਚੋਰ ਤਾ ਕਹ ਠਗ ਬਰਿਯੋ। ਅਧਿਕ ਅਨੰਦ ਦੁਹੂੰ ਚਿਤ ਕਰਿਯੋ। ੧।

ਰੈਨਿ ਭਏ ਤਸਕਰ ਉਠਿ ਜਾਵੈ। ਦਿਨ ਦੇਖਤ ਠਗ ਦਰਬੁ ਕਮਾਵੈ।
ਤਾ ਤ੍ਰਿਯ ਸੋ ਦੋਊ ਭੋਗ ਕਮਾਈ। ਮੂਰਖ ਭੇਦ ਪਛਾਨਤ ਨਾਹੀ। ੨।

ਠਗ ਜਾਨੈ ਮੋਰੀ ਹੈ ਨਾਰੀ। ਚੋਰ ਕਹੈ ਮੋਰੀ ਹਿਤਕਾਰੀ।
ਤ੍ਰਿਯ ਕੈ ਤਾਹਿ ਦੋਊ ਪਹਿਚਾਨੈ। ਮੂਰਖ ਭੇਦ ਨ ਕੋਊ ਜਾਨੈ। ੩।

ਚੌਪਈ

ਏਕ ਰੁਮਾਲ ਬਾਲ ਹਿਤ ਕਾਵਾ। ਦੁਹੂੰਅਨ ਕੇ ਜਿਯ ਆਨੰਦ ਬਾਵਾ।
ਵਹ ਜਾਨੈ ਮੋਰੇ ਹਿਤ ਕੈ ਹੈ। ਚੋਰ ਲਖੈ ਮੋਹੀ ਕਹ ਦੈ ਹੈ। ੪।

ਦੋਹਰਾ

ਚੋਰ ਤ੍ਰਿਯਹਿ ਪ੍ਰਯਾਰਾ ਹੁਤੇ ਤਾ ਕਹੁ ਦਿਯਾ ਰੁਮਾਲ।
ਤਾ ਕਹੁ ਨੈਨ ਨਿਹਾਰਿ ਠਗ ਮਨ ਮੈ ਭਯਾ ਬਿਹਾਲ। ੫।

ਚੌਪਈ

ਮੁਸਟ ਜੁਧ ਤਸਕਰ ਸੋ ਕਿਯੋ। ਛੀਨ ਰੁਮਾਲ ਹਾਥ ਤੇ ਲਿਯੋ।
ਚੋਰ ਕਹਾ ਮੋ ਤ੍ਰਿਯ ਇਹ ਕਾਵਾ। ਯੋ ਸੁਨਿ ਅਧਿਕ ਰੋਸ ਜਿਯ ਬਾਵਾ। ੬।

ਦੌਹਰਾ

ਮੈਨੂੰ ਦੁੱਧ ਚੋਣ ਵੇਲੇ ਮਝ ਨੇ ਕਟੀ ਲਈ ਮਾਰਿਆ ਹੈ। (ਉਹ ਸਟ) ਤਲਵਾਰ ਦੀ ਸਟ ਵਰਗੀ ਸੀ, ਮੈਂ ਤੈਨੂੰ ਕੀ ਦਸਾਂ।੬।

ਚੌਪਈ

ਹੁਣ ਉਸ ਲਈ ਸੋਹਣਾ ਜਿਹਾ ਕਫਨ ਬਣਾਇਆ ਜਾਏ ਅਤੇ ਧਰਤੀ ਪੁਟ ਕੇ ਉਸ ਨੂੰ ਚੰਗੀ ਤਰ੍ਹਾਂ ਦਫਨਾਈਏ। ਮੈਂ ਵੀ ਹੁਣ ਹੋਰ ਵਿਆਹ ਨਹੀਂ ਕਰਾਂਗਾ; ਇਸ ਦੇ ਵਿਛੋੜੇ (ਦੀ ਅੱਗ) ਵਿਚ ਹੀ ਸੜ ਜਾਵਾਂਗਾ।੭।

ਦੌਹਰਾ

ਸਾਰਿਆਂ ਲੋਕਾਂ ਨੂੰ ਬੁਲਾ ਕੇ ਅਤੇ ਚੰਗਾ ਜਿਹਾ ਕਫਨ ਬਣਾ ਕੇ (ਉਸ) ਦੁਰਾਚਾਰੀ ਇਸਤਰੀ ਨੂੰ ਇਸ ਤਰ੍ਹਾਂ ਨਾਲ ਦਫਨਾ ਦਿੱਤਾ।੮।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਸੈਤੀਵੇਂ ਚਰਿਤ੍ਰ ਦੀ ਸਮਾਪਤੀ ਹੋਈ,
ਸਭ ਸੁਭ ਹੈ। ੩੭। ੭੦੩। ਚਲਦਾ।*

ਚੌਪਈ

ਉਸ ਮੰਤ੍ਰੀ ਨੇ ਫਿਰ ਇਕ ਕਥਾ ਦਾ ਉਚਾਰਨ ਕੀਤਾ ਕਿ ਇਕ ਇਸਤਰੀ ਬਹੁਤ ਅਧਿਕ ਜਵਾਨ ਸੀ। ਉਸ ਨੇ ਇਕ ਚੋਰ ਅਤੇ ਇਕ ਠਗ ਨਾਲ ਵਿਆਹ ਕਰ ਲਿਆ। ਦੋਹਾਂ ਦੇ ਮਨ ਨੂੰ ਬਹੁਤ ਆਨੰਦ ਪ੍ਰਦਾਨ ਕੀਤਾ।੧।

ਰਾਤ ਪੈਣ ਤੇ ਚੋਰ (ਚੋਰੀ ਕਰਨ ਲਈ) ਚਲਾ ਜਾਂਦਾ ਸੀ ਅਤੇ ਦਿਨ ਵੇਲੇ ਠਗ ਪੈਸੇ ਕਮਾ ਲਿਆਉਂਦਾ ਸੀ। ਉਸ ਇਸਤਰੀ ਨਾਲ ਦੋਵੇਂ ਭੋਗ ਵਿਲਾਸ ਕਰਦੇ ਸਨ, (ਪਰ ਉਹ) ਮੂਰਖ ਭੇਦ ਨੂੰ ਨਹੀਂ ਪਛਾਣਦੇ ਸਨ।੨।

ਠਗ ਇਹ ਸਮਝਦਾ ਸੀ ਕਿ ਇਹ ਮੇਰੀ ਇਸਤਰੀ ਹੈ ਅਤੇ ਚੋਰ ਇਹ ਸਮਝਦਾ ਕਿ ਇਹ ਮੇਰੀ ਹਿਤਕਾਰੀ ਹੈ। (ਉਸ) ਇਸਤਰੀ ਨੂੰ ਦੋਵੇਂ (ਆਪਣਾ) ਸਮਝਦੇ ਸਨ ਅਤੇ ਕੋਈ ਵੀ ਮੂਰਖ (ਇਸ) ਭੇਦ ਨੂੰ ਨਹੀਂ ਸਮਝਦਾ ਸੀ।੩।

ਚੌਪਈ

ਉਸ ਇਸਤਰੀ ਨੇ ਪ੍ਰੇਮ ਨਾਲ ਇਕ ਰੁਮਾਲ ਕਢਿਆ। (ਉਸ ਰੁਮਾਲ ਨੂੰ ਵੇਖ ਕੇ) ਦੋਹਾਂ ਦੇ ਮਨ ਵਿਚ ਬਹੁਤ ਖੁਸ਼ੀ ਹੋਈ। ਉਹ (ਠਗ) ਸਮਝਦਾ ਕਿ ਇਹ ਮੇਰੇ ਲਈ ਹੈ ਅਤੇ ਚੋਰ ਸਮਝਦਾ ਕਿ ਮੈਨੂੰ ਦੇਵੇਗੀ।੪।

ਦੌਹਰਾ

ਚੋਰ ਇਸਤਰੀ ਨੂੰ ਪਿਆਰਾ ਸੀ, (ਇਸ ਲਈ) ਉਸ ਨੂੰ ਰੁਮਾਲ ਦੇ ਦਿੱਤਾ। ਉਸ ਨੂੰ ਅੱਖਾਂ ਨਾਲ ਵੇਖ ਕੇ ਠਗ ਮਨ ਵਿਚ ਬਹੁਤ ਦੁਖੀ ਹੋਇਆ।੫।

ਚੌਪਈ

(ਉਹ) ਚੋਰ ਨਾਲ ਘੁੰਨ ਮੁਕੀ ਹੋਇਆ ਅਤੇ (ਉਸ ਦੇ) ਹੱਥ ਤੋਂ ਰੁਮਾਲ ਖੋਹ ਲਿਆ। ਚੋਰ ਨੇ ਕਿਹਾ ਕਿ ਇਹ ਮੇਰੀ ਇਸਤਰੀ ਨੇ ਕਢਿਆ ਹੈ। ਇਹ ਸੁਣ ਕੇ (ਠਗ ਦੇ ਮਨ ਵਿਚ) ਹੋਰ ਗੁੱਸਾ ਵਧਿਆ।੬।

ਆਪੁ ਬੀਚ ਗਾਰੀ ਦੇਉ ਦੇਹੀ। ਦਾਤਿ ਨਿਕਾਰ ਕੇਸ ਗਹਿ ਲੇਹੀ।
ਲਾਤ ਮੁਸਟ ਕੇ ਕਰੈ ਪ੍ਰਹਾਰਾ। ਜਾਨੁਕ ਚੋਟ ਪਰੈ ਘਰਿਯਾਰਾ। ੭।

ਦੇਉ ਲਰਿ ਇਸਤ੍ਰੀ ਪਹਿ ਆਏ। ਅਧਿਕ ਕੋਪ ਹੈ ਬਚਨ ਸੁਨਾਏ।
ਠਗ ਤਸਕਰ ਦੁਹੂੰ ਬਚਨ ਉਚਾਰੀ। ਤੈ ਇਹ ਨਾਰਿ ਕਿ ਮੇਰੀ ਨਾਰੀ। ੮।

ਦੋਹਰਾ

ਸੁਨ ਤਸਕਰ ਠਗ ਮੈ ਕਹੋ ਹੋ ਤਾਹੀ ਕੀ ਨਾਰਿ।
ਜੋ ਛਲ ਬਲ ਜਾਨੈ ਘਨੇ ਜਾ ਮੈ ਬੀਰਜ ਅਪਾਰ। ੯।
ਬਹੁਰਿ ਬਾਲ ਐਸੇ ਕਹਾ ਸੁਨਹੁ ਬਚਨ ਮੁਰ ਏਕ।
ਸੋ ਮੇ ਕੇ ਇਸਤ੍ਰੀ ਕਰੈ ਜਿਹ ਮਹਿ ਹੁਨਰ ਅਨੇਕ। ੧੦।

ਚੌਪਈ

ਸੁਨਿ ਬਾਲਾ ਮੈ ਬੈਨ ਤਿਹਾਰੇ। ਅਬ ਪੌਰਖ ਤੈ ਦੇਖੁ ਹਮਾਰੇ।
ਅਧਿਕ ਬੀਰਜ ਜਾ ਮੈ ਜਿਯ ਧਰਿ ਹੈ। ਤਾਹੀ ਕਹ ਅਪਨੇ ਪਤਿ ਕਰਿ ਹੈ। ੧੧।
ਠਗ ਬਚ ਭਾਖਿ ਨਗਰ ਮਹਿ ਗਯੋ। ਇਸਥਿਤ ਏਕ ਹਾਟ ਪਰ ਭਯੋ।
ਮੁਹਰੈ ਸਕਲ ਦ੍ਰਿਸਟਿ ਤਹ ਧਰੀ। ਸਾਹੁ ਭਏ ਇਹ ਭਾਤਿ ਉਚਰੀ। ੧੨।

ਦੋਹਰਾ

ਐਸ ਭਾਤਿ ਉਚਰਤ ਭਯਾ ਹੈ ਢੀਲੇ ਸਰਬੰਗ।
ਮੁਹਰਨ ਕੇ ਸੋਦਾ ਕਰੋ ਸਾਹੁ ਤਿਹਾਰੇ ਸੰਗ। ੧੩।
ਮਦਨ ਰਾਇ ਠਗ ਇਮ ਕਹੀ ਮਨ ਮੈ ਮੰਤ੍ਰ ਬਿਚਾਰਿ।
ਲੈ ਮੁਹਰੈ ਰੁਪਯਾ ਦੇਵੋ ਤੁਮ ਕਹ ਸਾਹ ਸੁਧਾਰਿ। ੧੪।

ਚੌਪਈ

ਯੋ ਜਬ ਸਾਹ ਬੈਨਿ ਸੁਨ ਪਾਯੋ। ਕਾਢਿ ਅਸਰਫੀ ਧਨੀ ਕਹਾਯੋ।
ਠਗ ਕੀ ਦ੍ਰਿਸਟਿ ਜਬੈ ਤੇ ਪਰੀ। ਸਭ ਸਨ ਕੀ ਮਨ ਭੀਤਰਿ ਧਰੀ। ੧੫।

ਮੁਹਿਰੈ ਡਾਰਿ ਗੁਬਰਿਯਹਿ ਲਈ। ਅਧਿਕ ਮਾਰਿ ਬਨਿਯਾ ਕਹ ਦਈ।
ਉਚੇ ਸੋਰ ਕਰਾ ਪੁਰ ਮਾਹੀ। ਮੈ ਮੁਹਰਨ ਕਹ ਬੇਚਤ ਨਾਹੀ। ੧੬।

ਸੋਰ ਸੁਨਤ ਪੁਰ ਜਨ ਸਭ ਧਾਏ। ਵਾ ਬਨਿਯਾ ਠਗ ਕੇ ਢਿਗ ਆਏ।
ਮੁਸਟ ਜੁਧ ਨਿਰਖਤ ਅਨੁਚਾਗੇ। ਤਿਹ ਦੁਹੂੰਅਨ ਕਹ ਪੂਛਨ ਲਾਗੇ। ੧੭।
ਤੁਮ ਕ੍ਰਯੋ ਜੁਧ ਕਰਤ ਹੋ ਭਾਈ। ਹਮੈ ਕਹਹੁ ਸਭ ਬ੍ਰਿਥਾ ਸੁਨਾਈ।
ਦੁਹੂੰਅਨ ਕਹ ਅਬ ਹੀ ਗਹਿ ਲੈਹੈ। ਲੈ ਕਾਜੀ ਪੈ ਨ੍ਯਾਇ ਚੁਕੈਹੈ। ੧੮।

ਦੋਵੇਂ ਆਪਸ ਵਿਚ ਗਾਲ੍ਹਾਂ ਦੇਣ ਲਗੇ ਅਤੇ ਦੰਦ ਪੀਂਹਦੇ ਹੋਇਆਂ (ਇਕ ਦੂਜੇ ਦੇ) ਵਾਲ ਫੜ ਲਏ। ਲੱਤਾਂ ਅਤੇ ਮੁਕਿਆਂ ਦੇ ਵਾਰ ਕਰਨ ਲਗੇ, ਮਾਨੋ ਘੜਿਆਲ ਉਤੇ ਸੱਟਾਂ ਪੈਂਦੀਆਂ ਹੋਣ।੭।

ਦੋਵੇਂ ਲੜਦੇ ਹੋਏ (ਉਸ) ਇਸਤਰੀ ਕੋਲ ਆਏ ਅਤੇ ਬਹੁਤ ਕ੍ਰੋਧਿਤ ਹੋ ਕੇ ਕਹਿਣ ਲਗੇ। ਠਗ ਅਤੇ ਚੋਰ ਦੋਵੇਂ ਬੋਲਣ ਲਗੇ ਕਿ ਤੂੰ ਇਸ ਦੀ ਇਸਤਰੀ ਹੈਂ ਜਾਂ ਮੇਰੀ।੮।

ਦੋਹਰਾ

ਹੇ ਚੋਰ ਅਤੇ ਠਗ! ਸੁਣੋ, ਮੈਂ ਕਹਿੰਦੀ ਹਾਂ ਕਿ ਮੈਂ ਉਸ ਦੀ ਨਾਰੀ ਹਾਂ ਜੋ ਬਹੁਤ ਅਧਿਕ ਛਲ ਬਲ ਜਾਣਦਾ ਹੈ ਅਤੇ ਜਿਸ ਵਿਚ ਅਪਾਰ ਸ਼ਕਤੀ ਹੈ। ੯। ਫਿਰ ਇਸਤਰੀ ਨੇ ਇਸ ਤਰ੍ਹਾਂ ਕਿਹਾ ਕਿ ਮੇਰੀ ਇਕ ਗੱਲ ਸੁਣੋ। ਮੈਨੂੰ ਉਹੀ ਆਪਣੀ ਇਸਤਰੀ ਸਮਝੇ ਜਿਸ ਵਿਚ ਅਨੇਕ ਹੁਨਰ ਹੋਣ।੧੦।

ਚੌਪਈ

ਹੇ ਇਸਤਰੀ! ਮੈਂ ਤੇਰੇ ਬੋਲ ਸੁਣੇ ਹਨ। ਹੁਣ ਤੂੰ ਸਾਡੀ ਸ਼ਕਤੀ ਨੂੰ ਵੇਖ। ਜਿਸ ਦੇ ਜੀਅ (ਭਾਵੇਂ ਸ਼ਰੀਰ) ਵਿਚ ਜ਼ਿਆਦਾ ਬਲ ਹੋਵੇ, ਉਸੇ ਨੂੰ ਆਪਣਾ ਪਤੀ ਮੰਨ ਲੈ।੧੧।

ਠਗ ਬਚਨ ਬੋਲ ਕੇ ਨਗਰ ਵਿਚ ਚਲਾ ਗਿਆ ਅਤੇ ਇਕ ਦੁਕਾਨ ਵਿਚ ਜਾ ਕੇ ਬੈਠ ਗਿਆ। ਉਸ ਨੇ (ਦੁਕਾਨ ਵਿਚਲੀਆਂ) ਸਾਰੀਆਂ ਮੋਹਰਾਂ ਨੂੰ ਵੇਖਿਆ ਅਤੇ ਸ਼ਾਹੂਕਾਰ ਨੂੰ ਇਸ ਤਰ੍ਹਾਂ ਕਹਿਣ ਲਗਾ।੧੨।

ਦੋਹਰਾ

ਹਰ ਪ੍ਰਕਾਰ ਦੀ ਸ਼ਾਲੀਨਤਾ ਸਹਿਤ ਇਸ ਤਰ੍ਹਾਂ ਕਹਿਣ ਲਗਾ ਕਿ ਹੇ ਸ਼ਾਹੂਕਾਰ! ਮੈਂ ਤੁਹਾਡੇ ਨਾਲ ਮੋਹਰਾਂ ਦਾ ਸੌਦਾ ਕਰਨਾ ਚਾਹੁੰਦਾ ਹਾਂ।੧੩। ਮਦਨ ਰਾਇ ਠਗ ਨੇ ਮਨ ਵਿਚ ਵਿਚਾਰ ਕੇ ਇਸ ਤਰ੍ਹਾਂ ਕਿਹਾ ਕਿ ਹੇ ਸ਼ਾਹੂਕਾਰ! (ਮੈਂ) ਤੁਹਾਨੂੰ ਮੋਹਰਾਂ ਲੈ ਕੇ ਰੁਪਏ ਦਿੰਦਾ ਹਾਂ।੧੪।

ਚੌਪਈ

ਜਦ ਸ਼ਾਹੂਕਾਰ ਨੇ ਇਸ ਤਰ੍ਹਾਂ ਗੱਲ ਸੁਣੀ ਤਾਂ ਅਸਰਫੀਆਂ ਕਢ ਕੇ ਆਪਣੇ ਧਨੀ ਹੋਣ ਨੂੰ ਜਣਾਇਆ। ਜਦੋਂ ਠਗ ਦੀ ਦ੍ਰਿਸ਼ਟੀ ਉਨ੍ਹਾਂ ਉਤੇ ਪਈ। ਤਾਂ ਸਾਰੀਆਂ ਦੇ ਸੰਨ ਮਨ ਵਿਚ ਰਖ ਲਏ।੧੫।

ਮੋਹਰਾਂ ਨੂੰ ਗੁੱਥੀ ਵਿਚ ਪਾ ਲਿਆ ਅਤੇ ਬਨੀਏ ਦੀ ਬਹੁਤ ਮਾਰ ਕੁਟਾਈ ਕੀਤੀ। (ਠਗ ਨੇ) ਨਗਰ ਵਿਚ ਬਹੁਤ ਰੋਲਾ ਪਾਇਆ ਕਿ ਮੈਂ ਮੋਹਰਾਂ ਨਹੀਂ ਵੇਚਣੀਆਂ ਹਨ।੧੬।

ਸ਼ੋਰ ਸੁਣ ਕੇ ਸਾਰੇ ਨਗਰ ਵਾਸੀ ਉਸ ਬਨੀਏ ਅਤੇ ਠਗ ਕੋਲ ਆ ਗਏ। ਮੁਕਿਆਂ ਦਾ ਯੁੱਧ ਵੇਖ ਕੇ ਪ੍ਰੇਮ ਪੂਰਵਕ ਦੋਹਾਂ ਨੂੰ ਪੁਛਣ ਲਗੇ।੧੭।

ਹੇ ਭਰਾਵੇ! ਤੁਸੀਂ ਕਿਉਂ ਲੜ ਰਹੇ ਹੋ। (ਤੁਸੀਂ) ਸਾਨੂੰ ਆਪਣੀ ਸਾਰੀ ਗੱਲ ਦਸੋ। (ਤੁਹਾਨੂੰ) ਦੋਹਾਂ ਨੂੰ ਫੜ ਕੇ ਹੁਣ ਕਾਜ਼ੀ ਪਾਸ ਲੈ ਜਾ ਕੇ ਇਨਸਾਫ਼ ਕਰਾਉਂਦੇ ਹਾਂ।੧੮।

ਸੁਨਤ ਬਚਨ ਉਦਿਤ ਠਗ ਭਯੋ। ਤਾ ਕਹ ਲੈ ਕਾਜੀ ਪਹ ਗਯੋ।
ਅਧਿਕ ਦੁਖਿਤ ਹੈ ਦੀਨ ਪੁਕਾਰੋ। ਕਰਿ ਕਾਜੀ ਤੈ ਨ੍ਯਾਇ ਹਮਾਰੋ। ੧੯।

ਦੋਹਰਾ

ਤਬ ਲਗਿ ਬਨਿਆ ਹੈ ਦੁਖੀ ਇਮਿ ਕਾਜੀ ਸੋ ਬੈਨ।
ਹਮਰੋ ਕਰੋ ਨਿਯਾਇ ਤੁਮ ਕਹਿਯੋ ਸ੍ਰਵਤ ਜਲ ਨੈਨ। ੨੦।

ਚੌਪਈ

ਸੁਨੁ ਕਾਜੀ ਜੂ ਬਚਨ ਹਮਾਰੋ। ਕਲਾਮੁਲਾ ਕੀ ਆਨਿ ਤਿਹਾਰੋ।
ਖੁਦਾਇ ਸੁਨੋਗੇ ਦਾਦ ਹਮਾਰੋ। ਹੈਰੋ ਦਾਵਨਗੀਰ ਤੁਹਾਰੋ। ੨੧।

ਦੋਹਰਾ

ਅਧਿਕ ਦੀਨ ਹੈ ਠਗ ਕਹਿਯੋ ਸੁਨੁ ਕਾਜਿਨ ਕੇ ਰਾਇ।
ਹਮ ਪੁਕਾਰ ਤੁਮ ਪੈ ਕਰੀ ਹਮਰੋ ਕਰੋ ਨ੍ਯਾਇ। ੨੨।

ਚੌਪਈ

ਤਬ ਕਾਜੀ ਜਿਯ ਨ੍ਯਾਇ ਬਿਚਾਰਿਯੋ। ਪ੍ਰਗਟ ਸਭਾ ਮੈ ਦੁਹੂੰ ਉਚਾਰਿਯੋ।
ਜੋ ਮੁਹਰਨ ਕੇ ਸਨਹਿ ਬਤਾਵੈ। ਸੋ ਸਭ ਆਜੁ ਅਸਰਫੀ ਪਾਵੈ। ੨੩।

ਸਨ ਮੁਹਰਨ ਕੇ ਬਨਿਕ ਨ ਜਾਨੋ। ਮੂੰਦਿ ਰਹਾ ਮੁਖ ਕਛੁ ਨ ਬਖਾਨੋ।
ਰੋਇ ਪੀਟ ਕਰਿ ਕਰਤ ਪੁਕਾਰਾ। ਹਾਹਾ ਕਿਯਸਿ ਕਹਾ ਕਰਤਾਰਾ। ੨੪।

ਦੋਹਰਾ

ਮੁਹਰ ਅਕਬਰੀ ਏਕ ਸਤ ਜਹਾਂਗੀਰੀ ਸੈ ਦੋਇ।
ਸਾਹਿ ਜਹਾਨੀ ਚਾਰਿ ਸੈ ਦੇਖ ਲੇਹੁ ਸਭ ਕੋਇ। ੨੫।

ਚੌਪਈ

ਸਭਾ ਬੀਚ ਜਬ ਮੁਹਰ ਉਘਾਰੀ। ਸੋ ਨਿਕਰੀ ਜੋ ਠਗਹਿ ਉਚਾਰੀ।
ਕਾਜੀ ਛੀਨਿ ਸਾਹੁ ਤੇ ਲੀਨੀ। ਲੈ ਤਸਕਰ ਕੇ ਕਰ ਮੈ ਦੀਨੀ। ੨੬।

ਦੋਹਰਾ

ਜਸ ਕਾਜੀ ਕੋ ਪਸਚਿਯੋ ਠਗ ਭਾਖ੍ਯੋ ਸਭ ਗਾਉ।
ਕੀਨੋ ਉਮਰ ਖਿਤਾਬ ਜਿਮਿ ਆਜੁ ਹਮਾਰੋ ਨ੍ਯਾਉ। ੨੭।

ਚੌਪਈ

ਠਗ ਲੈ ਕੈ ਮੁਹਰੈ ਘਰ ਆਯੋ। ਤਿਨ ਕਾਜੀ ਕਛੁ ਨ੍ਯਾਇ ਨ ਪਾਯੋ।
ਬਨਿਆ ਕਾਢਿ ਸਦਨ ਤੇ ਦੀਨਾ। ਝੂਠੇ ਤੇ ਸਾਚਾ ਠਗ ਕੀਨਾ। ੨੮।

ਗੱਲ ਸੁਣਦਿਆਂ ਹੀ ਠਗ ਤਿਆਰ ਹੋ ਗਿਆ ਅਤੇ ਉਸ (ਬਨੀਏ) ਨੂੰ ਲੈ ਕੇ ਕਾਜ਼ੀ ਪਾਸ ਗਿਆ। ਅਤਿ ਅਧਿਕ ਦੁਖੀ ਅਤੇ ਨਿਮਰਤਾਵਾਨ ਹੋ ਕੇ ਕਹਿਣ ਲਗਾ[] ਹੋ ਕਾਜ਼ੀ! ਤੁਸੀਂ ਸਾਡਾ ਇਨਸਾਫ਼ ਕਰੋ।੧੯।

ਦੌਹਰਾ

ਉਦੋਂ ਤਕ ਬਨੀਆ ਵੀ ਦੁਖੀ ਹੋ ਕੇ ਕਾਜ਼ੀ ਨੂੰ ਇਸ ਤਰ੍ਹਾਂ ਕਹਿਣ ਲਗਾ ਅਤੇ ਅੱਖਾਂ ਵਿਚੋਂ ਹੰਝੂ ਕੇਰਦਾ ਹੋਇਆ ਬੋਲਿਆ ਕਿ ਤੁਸੀਂ ਸਾਡਾ ਨਿਆਂ ਕਰ ਦਿਓ।੨੦।

ਚੌਪਈ

ਹੋ ਕਾਜ਼ੀ ਜੀ! ਸਾਡੀ ਗੱਲ ਸੁਣੋ। ਤੁਹਾਨੂੰ 'ਕਲਾਮੁਲਾ' (ਖੁਦਾ ਦੇ ਕਲਾਮ, ਭਾਵ ਕੁਰਾਨ) ਦੀ ਕਸਮ। ਖੁਦਾ ਸਾਡੀ ਫ਼ਰਿਆਦ ਸੁਣੇਗਾ। ਅਸੀਂ ਤੁਹਾਡਾ ਲੜ ਫੜਿਆ ਹੈ।੨੧।

ਦੌਹਰਾ

ਬਹੁਤ ਨਿਮਾਣਾ ਹੋ ਕੇ ਠਗ ਨੇ ਕਿਹਾ[] ਹੋ ਕਾਜ਼ੀਆਂ ਦੇ ਸ਼ਿਰੋਮਣੀ! ਅਸੀਂ ਤੁਹਾਡੇ ਕੋਲ ਪੁਕਾਰ ਕੀਤੀ ਹੈ, ਸਾਡਾ ਨਿਆਂ ਕਰੋ।੨੨।

ਚੌਪਈ

ਤਦ ਕਾਜ਼ੀ ਨੇ ਮਨ ਵਿਚ ਨਿਆਂ (ਕਰਨ ਬਾਰੇ) ਸੋਚਿਆ (ਅਤੇ ਫਿਰ) ਸਭਾ ਵਿਚ ਦੋਹਾਂ ਨੂੰ ਸਾਫ਼ ਕਿਹਾ ਕਿ ਜੇ ਮੋਹਰਾਂ ਦੇ ਸੰਨ ਦਸੇਗਾ, ਉਹੀ ਅਜ ਸਾਰੀਆਂ ਮੋਹਰਾਂ ਪ੍ਰਾਪਤ ਕਰ ਲਵੇਗਾ।੨੩।

ਮੋਹਰਾਂ ਦੇ ਸੰਨ ਬਨੀਆ ਨਹੀਂ ਜਾਣਦਾ ਸੀ। ਉਹ ਚੁਪ ਕਰ ਰਿਹਾ, ਮੂੰਹੋਂ ਕੁਝ ਨ ਕਹਿ ਸਕਿਆ। ਰੋ ਪਿਟ ਕੇ ਪੁਕਾਰਨ ਲਗਾ ਕਿ ਹੋ ਕਰਤਾਰ! ਤੂੰ ਇਹ ਕੀ ਕੀਤਾ ਹੈ।੨੪।

ਦੌਹਰਾ

(ਠਗ ਨੇ ਕਿਹਾ-) ਇਕ ਸੌ ਅਕਬਰੀ ਮੋਹਰਾਂ ਹਨ ਅਤੇ ਜਹਾਂਗੀਰੀ ਦੇ ਸੌ ਹਨ; ਸ਼ਾਹਜਹਾਨੀ ਮੋਹਰਾਂ ਚਾਰ ਸੌ ਹਨ, ਸਭ ਕੋਈ (ਚੰਗੀ ਤਰ੍ਹਾਂ) ਵੇਖ ਲਵੇ।੨੫।

ਚੌਪਈ

ਜਦ ਸਭਾ ਵਿਚ ਮੋਹਰਾਂ ਨੂੰ ਵਿਖਾਇਆ ਗਿਆ (ਤਾਂ) ਉਹ ਉਸੇ ਤਰ੍ਹਾਂ ਦੀਆਂ ਨਿਕਲੀਆਂ, ਇਸ ਤਰ੍ਹਾਂ ਦੀਆਂ ਠਗ ਨੇ ਦਸੀਆਂ ਸਨ। ਕਾਜ਼ੀ ਨੇ (ਉਹ ਮੋਹਰਾਂ) ਸ਼ਾਹ ਤੋਂ ਖੋਹ ਲਈਆਂ ਅਤੇ ਲੈ ਕੇ ਠਗ ਦੇ ਹੱਥ ਵਿਚ ਦੇ ਦਿੱਤੀਆਂ।੨੬।

ਦੌਹਰਾ

ਕਾਜ਼ੀ ਦਾ ਜਸ ਪਸਰ ਗਿਆ ਅਤੇ ਠਗ ਨੇ ਸਾਰੇ ਪਿੰਡ ਵਿਚ ਦਸ ਦਿੱਤਾ ਕਿ (ਕਾਜ਼ੀ ਨੇ) ਉਮਰ ਖ਼ਿਤਾਬ (ਖ਼ਲੀਫ਼ਾ) ਵਰਗਾ ਸਾਡਾ ਨਿਆਂ ਕੀਤਾ ਹੈ।੨੭।

ਚੌਪਈ

ਠਗ ਮੋਹਰਾਂ ਲੈ ਕੇ ਘਰ ਆਇਆ, ਪਰ ਉਹ ਕਾਜ਼ੀ ਇਸ ਇਨਸਾਫ਼ (ਦੇ ਭੇਦ ਨੂੰ) ਨ ਸਮਝ ਸਕਿਆ। (ਉਸ ਨੇ) ਬਨੀਏ ਨੂੰ (ਆਪਣੇ) ਘਰੋਂ ਕਢ ਦਿੱਤਾ ਅਤੇ ਝੁਠੇ ਠਗ ਨੂੰ ਸੱਚਾ ਸਿੱਧ ਕਰ ਦਿੱਤਾ।੨੮।

ਦੋਹਰਾ

ਠਗਹਿ ਅਸਰਫੀ ਸਾਤ ਸੈ ਕਰ ਦੀਨੀ ਨਰਨਾਹਿ।

ਤਾ ਤ੍ਰਿਯ ਪਹਿ ਲੈ ਆਇਯੋ ਅਪਨੇ ਘਰ ਕੇ ਮਾਹਿ। ੨੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਅਠਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੩੮। ੨੩੨। ਅਫਸ੍ਰੀ।

ਚੌਪਈ

ਰੈਨ ਭਈ ਤਸਕਰ ਉਠਿ ਧਾਯੋ। ਸਕਲ ਸ੍ਵਾਨ ਕੋ ਭੇਸ ਬਨਾਯੋ।

ਸਾਹਿਜਹਾਂ ਕੇ ਗ੍ਰਿਹ ਪਗ ਧਾਰਿਯੋ। ਗਧੈ ਕਹਤ ਗਪਿਅਹਿ ਨਿਹਾਰਿਯੋ। ੧।

ਏਦਿਲ ਸਾਹ ਨਾਮ ਤਸਕਰ ਬਰ। ਆਯੋ ਸਾਹਿਜਹਾਂ ਜੂ ਕੇ ਘਰ।

ਰਾਜ ਮਤੀ ਨਾਰੀ ਹਿਤ ਗਯੋ ਤਹ। ਰਾਜਨ ਕੋ ਰਾਜਾ ਸੇਵਤ ਜਹ। ੨।

ਸਵੈਯਾ

ਬਹੁਰੋ ਤਰਵਾਰਿ ਨਿਕਾਰਿ ਕੈ ਚੋਰ ਸੁ ਵਾ ਗਪਿਯਾ ਕਹ ਮਾਰਿ ਲਿਯੋ।

ਫੁਨਿ ਲਾਲ ਉਤਾਰਿ ਲਯੋ ਪਗਿਯਾ ਜੁਤ ਫੋਰਿ ਇਜਾਰ ਪੇ ਅੰਡ ਦਿਯੋ।

ਤਬ ਸੂਥਨਿ ਸਾਹੁ ਉਤਾਰ ਦਈ ਸਭ ਬਸਤ੍ਰਨ ਕੋ ਤਿਨ ਹਾਥ ਕਿਯੋ।

ਫੁਨਿ ਗੋਸਟਿ ਬੈਠਿ ਕਰੀ ਤਿਹ ਸੋ ਤ੍ਰਿਯ ਕੇ ਹਿਤ ਕੈ ਕਰਿ ਗਾਤ੍ਰ ਹਿਯੋ। ੩।

ਦੋਹਰਾ

ਸਾਹ ਲਖਾ ਬੀਰਜ ਗਿਰਾ ਕੀਨੀ ਦੂਰਿ ਇਜਾਰ।

ਬਸਤ੍ਰ ਪਗਰਿਯਾ ਲਾਲ ਜੁਤ ਕੀਨੇ ਚੋਰ ਸੰਭਾਰ। ੪।

ਚੌਪਈ

ਬੈਠਿ ਚੋਰੁ ਅਸਿ ਕਥਾ ਪ੍ਰਕਾਸੀ। ਏਕ ਚੋਰ ਦੂਜੇ ਧਰ ਫਾਸੀ।

ਏਕ ਨਾਰਿ ਸੋ ਕੇਲ ਕਮਾਵੈ। ਅਪਨੀ ਜਾਨਿ ਅਧਿਕ ਸੁਖਿ ਪਾਵੈ। ੫।

ਦੋਹਰਾ

ਦਿਨ ਤਸਕਰ ਤਾ ਸੋ ਰਮਤ ਦਰਬ ਠਗਨ ਠਗ ਜਾਇ।

ਰੈਨਿ ਚੋਰ ਚੋਰਤ ਗ੍ਰਿਹਨ ਤਾਹਿ ਮਿਲਤ ਠਗ ਆਇ। ੬।

ਚੌਪਈ

ਹੋਡ ਰੁਮਾਲ ਹੇਤ ਤਿਨ ਪਰੀ। ਮੁਹਰ ਸਾਤ ਸੈ ਠਗਹੂੰ ਹਰੀ।

ਪੁਨ ਬਾਰੀ ਤਸਕਰ ਕੀ ਆਈ। ਤੁਮੈ ਕਥਾ ਸੋ ਕਹੋ ਸੁਨਾਈ। ੭।

ਦੋਹਰਾ

(ਮੰਤ੍ਰੀ ਨੇ ਕਿਹਾ) ਹੇ ਰਾਜਨ! ਠਗ ਨੂੰ ਸਤ ਸੌ ਅਸ਼ਰਫੀਆਂ ਕਾਜ਼ੀ ਨੇ ਦੇ ਦਿੱਤੀਆਂ ਅਤੇ ਉਸ ਨੇ ਆਪਣੇ ਘਰ ਵਿਚ ਲਿਆ ਕੇ ਇਸਤਰੀ ਨੂੰ ਦੇ ਦਿੱਤੀਆਂ।੨੯।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਅਠਤਵੀਏ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੩੮। ੭੩੨। ਚਲਦਾ।

ਚੌਪਈ

ਰਾਤ ਹੋਈ ਤਾਂ ਚੋਰ ਉਠ ਕੇ ਤੁਰ ਪਿਆ। ਸਾਰਾ ਭੋਸ ਕੁੱਤੇ ਵਰਗਾ ਬਣਾ ਲਿਆ।
ਸ਼ਾਹਜਹਾਨ ਦੇ ਘਰ ਜਾ ਵੜਿਆ ਅਤੇ ਉਥੇ ਗੱਪਾਂ ਮਾਰਦੇ ਗਾਲੜੀ ਨੂੰ ਵੇਖਿਆ।੧।

ਉਸ ਚੋਰ ਦਾ ਨਾਂ ਏਦਿਲ ਸ਼ਾਹ ਸੀ। ਉਹ ਸ਼ਾਹਜਹਾਨ ਦੇ ਘਰ ਆ ਪਹੁੰਚਿਆ। ਉਹ
ਰਾਜ ਮਤੀ ਇਸਤਰੀ ਲਈ ਉਥੇ ਜਾ ਪਹੁੰਚਿਆ ਜਿਥੇ ਰਾਜਿਆਂ ਦਾ ਰਾਜਾ ਸੁੱਤਾ ਪਿਆ
ਸੀ।੨।

ਸਵੈਯਾ

ਫਿਰ ਉਸ ਚੋਰ ਨੇ ਤਲਵਾਰ ਕਢ ਕੇ ਉਸ ਗਾਲੜੀ ਨੂੰ ਮਾਰ ਦਿੱਤਾ। ਫਿਰ ਲਾਲਾਂ
ਸਹਿਤ ਪਗੜੀ ਨੂੰ ਉਤਾਰ ਲਿਆ ਅਤੇ ਸਲਵਾਰ ਉਤੇ ਅੰਡਾ ਭੰਨ ਦਿੱਤਾ। ਤਦ ਬਾਦਸ਼ਾਹ
ਨੇ ਸੁਥਣ ਉਤਾਰ ਦਿੱਤੀ ਅਤੇ ਸਾਰਿਆਂ ਬਸਤ੍ਰਾਂ ਨੂੰ ਉਸ ਨੇ ਹੱਥ ਵਿਚ ਕਰ ਲਿਆ। ਫਿਰ
ਇਸਤਰੀ ਲਈ ਹਿਰਦੇ ਨੂੰ ਤਕੜਾ ਕਰ ਕੇ ਉਸ ਨਾਲ ਬੈਠ ਕੇ ਗੋਸਟਿ ਕੀਤੀ।੩।

ਦੋਹਰਾ

ਬਾਦਸ਼ਾਹ ਨੇ (ਜਦੋਂ) ਵੇਖਿਆ ਕਿ (ਸਲਵਾਰ ਉਤੇ) ਬੀਰਜ ਡਿਗਿਆ ਹੈ (ਤਾਂ) ਸਲਵਾਰ
ਉਤਾਰ ਕੇ ਪਰੇ ਕਰ ਦਿੱਤੀ। (ਇਸ ਤਰ੍ਹਾਂ) ਚੋਰ ਨੇ ਲਾਲਾਂ ਸਹਿਤ ਪਗੜੀ ਅਤੇ ਬਸਤ੍ਰ
ਸੰਭਾਲ ਲਏ।੪।

ਚੌਪਈ

ਚੋਰ ਨੇ ਬੈਠ ਕੇ ਇਸ ਤਰ੍ਹਾਂ ਕਹਾਣੀ ਦਸੀ ਕਿ ਇਕ ਚੋਰ ਸੀ ਅਤੇ ਦੂਜਾ ਠਗ ('ਧਰ
ਫਾਸੀ') ਸੀ। (ਦੋਵੇਂ) ਇਕ ਇਸਤਰੀ ਨਾਲ ਰਤੀ-ਕ੍ਰੀੜਾ ਕਰਦੇ ਸਨ ਅਤੇ (ਉਸ ਨੂੰ) ਆਪਣੀ
(ਇਸਤਰੀ) ਸਮਝ ਕੇ ਬਹੁਤ ਸੁਖ ਪ੍ਰਾਪਤ ਕਰਦੇ ਸਨ।੫।

ਦੋਹਰਾ

ਦਿਨ ਨੂੰ ਚੋਰ ਉਸ ਨਾਲ ਰਮਣ ਕਰਦਾ ਸੀ ਅਤੇ ਠਗ ਧਨ ਠਗਣ ਲਈ (ਬਾਹਰ)
ਜਾਂਦਾ ਸੀ। ਰਾਤ ਨੂੰ ਚੋਰ ਘਰਾਂ ਵਿਚ ਚੋਰੀ ਕਰਨ ਜਾਂਦਾ ਅਤੇ ਉਸ (ਇਸਤਰੀ) ਨੂੰ ਠਗ
ਆ ਮਿਲਦਾ।੬।

ਚੌਪਈ

ਉਨ੍ਹਾਂ ਦੀ ਰੁਮਾਲ ਲਈ ਜ਼ਿਦ ਹੋ ਗਈ। (ਉਸ ਲਈ) ਠਗ ਨੇ ਸੱਤ ਸੌ ਮੋਹਰਾਂ ਠਗ
ਲਿਆਉਂਦੀਆਂ। ਫਿਰ ਚੋਰ ਦੀ ਵਾਰੀ ਆਈ। (ਹੁਣ ਮੈਂ) ਤੁਹਾਨੂੰ ਉਸ ਦੀ ਕਥਾ ਕਹਿ ਕੇ
ਸੁਣਾਉਂਦਾ ਹਾਂ।੭।

ਹਜਰਤਿ ਤੇ ਤਸਕਰ ਗ੍ਰਿਹ ਆਯੋ। ਗਪਿਯਾ ਕਹ ਜਮ ਲੋਕ ਪਠਾਯੋ।
ਬਸਤ੍ਰ ਲਾਲ ਪਗਿਯਾ ਜੁਤ ਹਰੀ। ਗੋਸਟਿ ਬੈਠਿ ਸਾਹ ਸੋ ਕਰੀ। ੮।

ਦੋਹਰਾ

ਲਾਲ ਬਤ੍ਰ ਪਗਿਯਾ ਹਰੀ ਲਈ ਇਜਾਰ ਉਤਾਰ।
ਪ੍ਰਾਨ ਉਬਾਰਾ ਸਾਹ ਕਾ ਹੋਇ ਕਵਨ ਕੀ ਨਾਰਿ। ੯।

ਲਾਲ ਬਸਤ੍ਰ ਹਰ ਪਹੁਚਿਯਾ ਜਹਾ ਨ ਪਹੁਚਤ ਕੋਇ।
ਪ੍ਰਾਨ ਉਬਾਰਿਯੋ ਸਾਹ ਕੋ ਤ੍ਰਿਯਾ ਕਵਨ ਕੀ ਹੋਇ। ੧੦।

ਚੌਪਈ

ਦਿਨ ਕੇ ਚੜੇ ਅਦਾਲਤਿ ਭਈ। ਵਹੁ ਤ੍ਰਿਯਾ ਸਾਹ ਚੋਰ ਕਹ ਦਈ।
ਤਾ ਕੀ ਕਰੀ ਸਿਫਤਿ ਬਹੁ ਭਾਰਾ। ਅਧਿਕ ਦਿਯਸਿ ਧਨ ਛੋਰਿ ਭੰਡਾਰਾ। ੧੧।

ਦੋਹਰਾ

ਏਦਿਲ ਰਾਜ ਮਤੀ ਲਈ ਠਗ ਕਹਿ ਦਿਯਸਿ ਨਿਕਾਰਿ।
ਲਾਲ ਬਸਤ੍ਰ ਹਰ ਸਾਹ ਕੇ ਤਿਹ ਗਪਿਯਾ ਕਹ ਮਾਰਿ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਉਨਤਾਲੀਸਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੩੯। ੭੪੪। ਅਫਸ੍ਰੀ।

ਦੋਹਰਾ

ਏਕ ਜਾਟ ਜੰਗਲ ਬਸੈ ਧਾਮ ਕਲਹਨੀ ਨਾਰਿ।
ਜੋ ਵਹੁ ਕਹਤ ਸੁ ਨ ਕਰਤ ਗਾਰਿਨ ਕਰਤ ਪ੍ਰਹਾਰ। ੧।

ਚੌਪਈ

ਸ੍ਰੀ ਦਿਲਜਾਨ ਮਤੀ ਤਾ ਕੀ ਤ੍ਰਿਯਾ। ਅਚਲ ਦੇਵ ਤਿਹ ਨਾਮ ਰਹਤ ਪ੍ਰਿਯਾ।
ਰਹਤ ਰੈਨਿ ਦਿਨ ਤਾ ਕੇ ਡਾਰਿਯੋ। ਕਬਹੂੰ ਜਾਤ ਨ ਗ੍ਰਹਿ ਤੇ ਮਾਰਿਯੋ। ੨।

ਦੋਹਰਾ

ਜਹਾ ਬਿਪਾਸਾ ਕੇ ਭਏ ਮਿਲਤ ਸਤ੍ਰੁਦ੍ਰਵ ਜਾਇ।
ਤਿਹ ਠਾ ਤੇ ਦੋਊ ਰਹਹਿ ਚੋਧਰ ਕਰਹਿ ਬਨਾਇ। ੩।

ਚੌਪਈ

ਜੋ ਕਾਰਜ ਕਰਨੋ ਵਹ ਜਾਨਤ। ਤਾਹਿ ਕਰੈ ਨਹੀ ਐਸ ਬਖਾਨਤ।
ਤਬ ਵਹੁ ਕਾਜ ਤਰੁਨਿ ਹਠ ਕਰਈ। ਪਤਿ ਕੀ ਕਾਨਿ ਨ ਕਛੁ ਜਿਯ ਧਰਈ।੪।

ਹਜ਼ੂਰ ਦੇ ਘਰ ਉਹ ਚੋਰ ਆ ਗਿਆ ਹੈ ਅਤੇ (ਉਸ ਨੇ) ਗਾਲੜੀ ਨੂੰ ਯਮਲੋਕ ਭੇਜ ਦਿੱਤਾ ਹੈ। ਲਾਲਾਂ ਸਹਿਤ ਪਗੜੀ ਅਤੇ ਬਸਤ੍ਰ ਚੋਰੀ ਕਰ ਲਏ ਹਨ ਅਤੇ ਸ਼ਾਹ ਪਾਸ ਬੈਠ ਕੇ ਗੋਸਟਿ ਕਰਨ ਲਗਾ ਹੈ।੮।

ਦੌਹਰਾ

ਲਾਲ, ਬਸਤ੍ਰ ਅਤੇ ਪਗੜੀ ਚੋਰੀ ਕਰ ਕੇ ਸਲਵਾਰ ਤਕ ਉਤਾਰ ਲਈ ਹੈ। (ਉਸ ਨੇ) ਸ਼ਾਹ ਦੇ ਪ੍ਰਾਣ ਬਚਾਏ ਹਨ। (ਦਸੋ) ਉਹ ਕਿਸ ਦੀ ਨਾਰੀ ਹੋਣੀ ਚਾਹੀਦੀ ਹੈ।੯।

(ਮੈਂ) ਲਾਲ ਅਤੇ ਬਸਤ੍ਰ ਹਰਨ ਲਈ ਉਥੇ ਜਾ ਪਹੁੰਚਿਆ ਜਿਥੇ ਕੋਈ ਵੀ ਪਹੁੰਚ ਨਹੀਂ ਸਕਦਾ। (ਮੈਂ) ਸ਼ਾਹ ਦੇ ਪ੍ਰਾਣ ਬਚਾਏ ਹਨ, (ਇਸ ਲਈ) ਇਸਤਰੀ ਕਿਸ ਦੀ ਹੋਣਗੀ।੧੦।

ਚੌਪਈ

ਦਿਨ ਚੜ੍ਹਨ ਤੇ ਅਦਾਲਤ ਲਗੀ। ਉਹ ਇਸਤਰੀ ਸ਼ਾਹ ਨੇ ਚੋਰ ਨੂੰ ਦੇ ਦਿੱਤੀ। ਉਸ ਦੀ ਬਹੁਤ ਸਿਫਤ ਕੀਤੀ ਅਤੇ (ਉਸ ਨੂੰ) ਭੰਡਾਰਾ ਖੋਲ੍ਹ ਕੇ ਬਹੁਤ ਧਨ ਦਿੱਤਾ।੧੧।

ਦੌਹਰਾ

ਏਦਿਲ ਸ਼ਾਹ ਨੂੰ ਰਾਜ ਮਤੀ ਮਿਲ ਗਈ ਅਤੇ ਠਗ ਨੂੰ ਕਢ ਦਿੱਤਾ ਗਿਆ। ਉਸ ਗਾਲੜੀ ਨੂੰ ਮਾਰ ਕੇ ਸ਼ਾਹ ਦੇ ਲਾਲ ਅਤੇ ਬਸਤ੍ਰ ਚੁਰਾ ਲਏ।੧੨।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੯ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੩੯। ੭੪੪। ਚਲਦਾ।*

ਦੌਹਰਾ

ਇਕ ਜਟ ਜੰਗਲ ਵਿਚ ਰਹਿੰਦਾ ਸੀ। ਉਸ ਦੇ ਘਰ ਕੁਲੱਛਣੀ ਇਸਤਰੀ ਸੀ। ਜੋ ਉਹ ਕਹਿੰਦਾ ਸੀ, ਉਹ ਨਹੀਂ ਕਰਦੀ ਸੀ ਅਤੇ ਗਾਲ੍ਹਾਂ ਕਢਦੀ ਅਤੇ ਮਾਰਦੀ ਸੀ।੧।

ਚੌਪਈ

ਦਿਲਜਾਨ ਮਤੀ ਉਸ ਦੀ ਇਸਤਰੀ ਦਾ ਨਾਂ ਸੀ ਅਤੇ ਉਸ ਦੇ ਪਤੀ ਦਾ ਨਾਂ ਅਚਲ ਦੇਵ ਸੀ। ਉਹ ਉਸ ਤੋਂ ਰਾਤ ਦਿਨ ਡਰਦਾ ਰਹਿੰਦਾ ਅਤੇ ਕਦੇ ਵੀ (ਉਸ ਨੂੰ) ਪਕੜ ਕੇ ਕੁਟਦਾ ਮਾਰਦਾ ਨਹੀਂ ਸੀ।੨।

ਦੌਹਰਾ

ਜਿਥੇ ਬਿਆਸ ਨਦੀ ਵਿਚ ਸਤਲੁਜ ਨਦੀ ਜਾ ਮਿਲਦੀ ਸੀ, ਉਥੇ ਦੋਵੇਂ ਰਹਿੰਦੇ ਸਨ ਅਤੇ ਚੌਧਰ ਕਰਦੇ ਸਨ।੩।

ਚੌਪਈ

ਜੋ ਕੰਮ ਉਹ (ਪਤੀ) ਕਰਨਾ ਚਾਹੁੰਦਾ, 'ਉਹ ਨਹੀਂ ਕਰਨਾ', ਇਸ ਤਰ੍ਹਾਂ ਕਹਿੰਦੀ। (ਅਤੇ ਜੋ ਨਹੀਂ ਕਰਨਾ ਹੁੰਦਾ) ਤਦ ਇਸਤਰੀ ਹਠ ਪੂਰਵਕ ਉਹੀ ਕੰਮ ਕਰਦੀ ਅਤੇ ਪਤੀ ਦੀ ਜ਼ਰਾ ਵੀ ਪਰਵਾਹ ਮਨ ਵਿਚ ਨ ਲਿਆਉਂਦੀ।੪।

ਪਿਤਰਨ ਪਛ ਪਹੂਚਾ ਆਈ। ਪਿਤੁ ਕੀ ਬਿਤਿ ਤਿਨ ਹੂੰ ਸੁਨਿ ਪਾਈ।
ਤ੍ਰਿਯ ਸੋ ਕਹਾ ਸ੍ਰਾਧ ਨਹਿ ਕੀਜੈ। ਤਿਨ ਇਮ ਕਹੀ ਅਬੈ ਕਰਿ ਲੀਜੈ। ੫।

ਸਕਲ ਸ੍ਰਾਧ ਕੋ ਸਾਜ ਬਨਾਯੋ। ਭੋਜਨ ਸਮੈ ਦਿਜਨ ਕੋ ਆਯੋ।
ਪਤਿ ਇਮਿ ਕਹੀ ਕਾਜ ਤ੍ਰਿਯ ਕੀਜੈ। ਇਨ ਕਹ ਦਛਨਾ ਕਛੂ ਨ ਦੀਜੈ। ੬।

ਤ੍ਰਿਯ ਭਾਖਾ ਮੈ ਢੀਲ ਨ ਕੈਹੋ। ਟਕਾ ਟਕਾ ਬੀਰਾ ਜੁਤ ਦੈਹੋ।
ਦਿਜਨ ਦੇਤ ਅਬ ਬਿਲੰਬ ਨ ਕਰਿਹੋ। ਤੋਰ ਮੂੰਡ ਪਰ ਬਿਸਟਾ ਭਰਿਹੋ। ੭।

ਤਬ ਬ੍ਰਹਮਨ ਸਭ ਬੈਠ ਜਿਵਾਏ। ਅਧਿਕ ਦਰਬੁ ਦੈ ਧਾਮ ਪਠਾਏ।
ਪੁਨਿ ਤ੍ਰਿਯ ਸੋ ਤਿਨ ਐਸ ਉਚਾਰੀ। ਸੁਨਹੁ ਸਾਸਤ੍ਰ ਕੀ ਰੀਤਿ ਪਿਆਰੀ। ੮।

ਦੋਹਰਾ

ਪਿੰਡ ਨਦੀ ਪਰਵਾਹੀਯਹਿ ਯਾ ਮਹਿ ਕਛੂ ਨ ਬਿਚਾਰ।
ਕਹਾ ਨ ਕੀਨਾ ਤਿਨ ਤਰੁਨਿ ਦਿਯੋ ਕੁਠੋਰਹਿ ਡਾਰਿ। ੯।

ਚੌਪਈ

ਤਬ ਤਿਨ ਜਾਟ ਅਧਿਕ ਰਿਸਿ ਮਾਨੀ। ਤਾ ਕੀ ਨਾਸ ਬਿਵਤ ਜਿਯ ਆਨੀ।
ਇਹੁ ਕਹਿ ਕਹੂੰ ਬੋਰਿ ਕਰਿ ਮਾਰੋ। ਨਿਤ੍ਰਯ ਨਿਤ੍ਰਯ ਕੋ ਤਾਪੁ ਨਿਵਾਰੋ। ੧੦।

ਤਿਹ ਤ੍ਰਿਯ ਸੋ ਇਹ ਭਾਤਿ ਬਖਾਨੀ। ਜਨਮ ਧਾਮ ਨਹਿ ਜਾਹੁ ਅਯਾਨੀ।
ਕਰਿ ਡੋਰੀ ਤੁਮ ਕਹ ਮੈ ਦੈਹੋ। ਉਨ ਭਾਖੋ ਯੋ ਹੀ ਉਠਿ ਜੈਹੋ। ੧੧।

ਵਾ ਤ੍ਰਿਯ ਕੋ ਲੈ ਸੰਗਿ ਸਿਧਾਯੋ। ਚਲਤ ਚਲਤ ਸਰਤਾ ਤਟ ਆਯੋ।
ਬਹੁਰਿ ਜਾਟ ਇਹ ਭਾਤਿ ਉਚਾਰੋ। ਸੁਨੁ ਅਬਲਾ ਤੈ ਬਚਨ ਹਮਾਰੋ। ੧੨।
ਸੁਖੀ ਚਲਹੁ ਚੜਿ ਨਾਵ ਪਿਯਾਰੀ। ਮਾਨਿ ਲੇਹੁ ਯਹ ਮੋਰ ਉਚਾਰੀ।
ਤ੍ਰਿਯ ਕਹਿਯੋ ਬੈਲ ਪੂਛਿ ਗਹਿ ਜੈਹੋ। ਅਬ ਹੀ ਪਾਰਿ ਨਦੀ ਕੇ ਹੂੰਹੋ। ੧੩।

ਸਵੈਯਾ

ਭੋਰ ਹੁਤੇ ਗਰਜੈ ਲਰਜੈ ਬਰਜੈ ਸਭ ਲੋਗ ਰਹੈ ਨਹਿ ਠਾਨੀ।
ਸਾਸੁ ਕੇ ਤ੍ਰਾਸ ਨ ਆਵਤ ਸ੍ਵਾਸ ਦੁਆਰਨ ਤੇ ਫਿਰਿ ਜਾਤ ਜਿਠਾਨੀ।
ਪਾਸ ਪਰੋਸਿਨ ਬਾਸ ਗਹਿਯੋ ਬਨ ਲੋਗ ਭਏ ਸਭ ਹੀ ਨਕ ਵਾਨੀ।
ਪਾਨੀ ਕੇ ਮਾਗਤ ਪਾਬਰ ਮਾਰਤ ਨਾਰਿ ਕਿਧੋ ਘਰ ਨਾਹਰ ਆਨੀ। ੧੪।

ਸ਼ਰਾਧਾਂ ਦਾ ਪੱਖ ਆ ਪਹੁੰਚਿਆ। ਉਸ ਨੇ ਵੀ ਪਿਤਾ ਦੀ ਬਿਤ ਬਾਰੇ ਸੁਣ ਲਿਆ। ਉਸ ਨੇ ਇਸਤਰੀ ਨੂੰ ਕਿਹਾ ਕਿ ਸ਼ਰਾਧ ਨਹੀਂ ਕਰਨਾ। ਉਸ ਨੇ ਇਸ ਤਰ੍ਹਾਂ ਕਿਹਾ-- ਹੁਣੇ ਕਰ ਲਵੇ।੫।

(ਉਸ ਨੇ) ਸ਼ਰਾਧ ਦੀ ਸਾਰੀ ਤਿਆਰੀ ਕਰ ਲਈ। ਬ੍ਰਾਹਮਣਾਂ ਨੂੰ ਭੋਜਨ ਕਰਾਉਣ ਦਾ ਸਮਾਂ ਆ ਗਿਆ। ਪਤੀ ਨੇ ਇਸਤਰੀ ਨੂੰ ਕਿਹਾ ਕਿ ਇਸ ਤਰ੍ਹਾਂ ਕਰ ਕਿ ਇਨ੍ਹਾਂ (ਬ੍ਰਾਹਮਣਾਂ) ਨੂੰ ਦੱਛਣਾਂ ਆਦਿ ਕੁਝ ਨ ਦੇ।੬।

ਇਸਤਰੀ ਨੇ ਕਿਹਾ-- ਮੈਂ ਢਿਲ ਨਹੀਂ ਕਰਾਂਗੀ ਅਤੇ ਪਾਨ ਦੇ ਬੀੜੇ ਸਹਿਤ ਇਕ ਇਕ ਟਕਾ (ਸਭ ਨੂੰ) ਦੇਵਾਂਗੀ। ਬ੍ਰਾਹਮਣਾਂ ਨੂੰ ਦੇਣੇ ਮੈਂ ਦੇਰ ਨਹੀਂ ਕਰਾਂਗੀ ਅਤੇ ਤੇਰੇ ਮੂੰਹ ਵਿਚ ਵਿਸਟਾ ਭਰਾਂਗੀ।੭।

ਤਦ (ਉਸ ਨੇ) ਸਾਰਿਆਂ ਬ੍ਰਾਹਮਣਾਂ ਨੂੰ ਬਿਠਾ ਕੇ ਭੋਜਨ ਕਰਾਇਆ ਅਤੇ ਬਹੁਤ ਸਾਰਾ ਧਨ ਦੇ ਕੇ ਘਰਾਂ ਨੂੰ ਭੇਜਿਆ। ਉਸ (ਪਤੀ) ਨੇ ਫਿਰ ਪਤਨੀ ਨੂੰ ਇਸ ਤਰ੍ਹਾਂ ਕਿਹਾ ਕਿ ਹੇ ਪਿਆਰੀ! ਸ਼ਾਸਤ੍ਰ ਦੀ ਰੀਤ ਸੁਣੋ।੮।

ਦੌਹਰਾ

ਪਿੰਡ ਨੂੰ ਨਦੀ ਵਿਚ ਰੁੜ੍ਹਾਇਆ ਜਾਂਦਾ ਹੈ, ਇਸ ਵਿਚ ਕੋਈ ਹੋਰ ਮਤ ਨਹੀਂ ਹੈ। ਪਰ ਉਸ ਇਸਤਰੀ ਨੇ ਕਿਹਾ ਨ ਮੰਨਿਆ ਅਤੇ (ਪਿੰਡ ਨੂੰ) ਮਾੜੀ ਥਾਂ ਉਤੇ ਸੁਟ ਦਿੱਤਾ।੯।

ਚੌਪਈ

ਤਦ ਉਸ ਜਟ ਨੇ ਬਹੁਤ ਕ੍ਰੋਧ ਕੀਤਾ ਅਤੇ ਉਸ ਦੇ ਵਿਨਾਸ਼ ਦੀ ਵਿਉਂਤ ਮਨ ਵਿਚ ਵਿਚਾਰੀ। ਇਸ ਨੂੰ (ਪਾਣੀ ਵਿਚ) ਡਬੋ ਕੇ ਮਾਰਾਂਗਾ ਅਤੇ ਨਿੱਤ ਨਿੱਤ ਦਾ ਦੁਖ ਦੂਰ ਕਰ ਦਿਆਂਗਾ।੧੦।

ਉਸ ਨੇ ਇਸਤਰੀ ਨੂੰ ਇਸ ਤਰ੍ਹਾਂ ਕਿਹਾ-- ਤੂੰ ਪੇਕੇ ਨਹੀਂ ਜਾਣਾ (ਉਸ ਨੇ ਕਿਹਾ-- ਮੈਂ ਜ਼ਰੂਰ ਜਾਵਾਂਗੀ)। ਮੈਂ ਤੈਨੂੰ ਡੋਲੀ (ਪਾਲਕੀ) ਕਰ ਦਿਆਂਗਾ। ਉਸ ਨੇ ਕਿਹਾ - ਮੈਂ (ਬਿਨਾ ਡੋਲੀ) ਦੇ, ਉਵੇਂ ਚਲੀ ਜਾਵਾਂਗੀ।੧੧।

ਉਹ ਇਸਤਰੀ ਨੂੰ ਨਾਲ ਲੈ ਕੇ ਤੁਰ ਪਿਆ ਅਤੇ ਚਲਦਾ ਚਲਦਾ ਨਦੀ ਦੇ ਕੰਢੇ ਆ ਗਿਆ। ਫਿਰ ਜਟ ਨੇ ਇਸ ਤਰ੍ਹਾਂ ਕਿਹਾ-- ਹੇ ਇਸਤਰੀ! ਤੂੰ ਮੇਰਾ ਬਚਨ ਸੁਣ।੧੨।

ਹੇ ਪਿਆਰੀ! ਬੇੜੀ ਉਤੇ ਚੜ੍ਹ ਕੇ ਆਰਾਮ ਨਾਲ ਚਲ ਅਤੇ ਮੇਰੀ ਕਹੀ ਇਹ (ਗੱਲ) ਮੰਨ ਲੈ। ਇਸਤਰੀ ਨੇ ਕਿਹਾ-- ਮੈਂ ਬਲਦ ਦੀ ਪੂਛ ਫੜ ਕੇ ਜਾਵਾਂਗੀ ਅਤੇ ਹੁਣੇ ਨਦੀ ਤੋਂ ਪਾਰ ਹੋ ਜਾਵਾਂਗੀ।੧੩।

ਸਵੈਯਾ

(ਉਹ) ਸਵੇਰ ਹੋਣ ਤੇ ਗੱਜਣ (ਅਰਥਾਤ ਬਕਵਾਦ ਕਰਨ) ਅਤੇ ਲੜਨ ਲਗ ਜਾਂਦੀ ਹੈ। ਸਭ ਲੋਕ ਮੰਨਾ ਕਰ ਬਕਦੇ ਹਨ, (ਪਰ ਉਹ) ਰੁਕਦੀ ਨਹੀਂ ਹੈ। ਡਰ ਦੇ ਮਾਰਿਆਂ ਸੱਸ ਨੂੰ ਸਾਹ ਨਹੀਂ ਆਉਂਦਾ ਅਤੇ ਜਿਠਾਣੀ ਘਰ ਦੇ ਬੂਹੇ ਤੋਂ (ਉਸ ਨੂੰ ਬੋਲਦਿਆਂ ਸੁਣ ਕੇ) ਮੁੜ ਜਾਂਦੀ ਹੈ। ਆਸ ਪਾਸ ਦੇ ਪੜੋਸੀਆਂ ਨੇ ਬਨ ਵਿਚ ਨਿਵਾਸ ਕਰ ਲਿਆ ਹੈ (ਅਰਥਾਤ ਆਪਣੇ ਘਰ ਛੱਡ ਕੇ ਚਲੇ ਗਏ ਹਨ) ਅਤੇ ਸਾਰਿਆਂ ਲੋਕਾਂ ਦਾ ਨਕ ਵਿਚ ਦਮ ਹੋ ਗਿਆ ਹੈ (ਭਾਵ-ਬਹੁਤ ਤੰਗ ਹੋ ਗਏ)। ਜੇ (ਪਤੀ) ਪਾਣੀ ਮੰਗੇ ਤਾਂ ਪੱਥਰ ਮਾਰਦੀ ਹੈ। ਇਹ ਇਸਤਰੀ ਹੈ ਜਾਂ ਘਰ ਵਿਚ ਸ਼ੇਰਨੀ ਲਿਆਉਂਦੀ ਹੋਈ ਹੈ।੧੪।

ਦੋਹਰਾ

ਬੈਲ ਪੂਛਿ ਗਹਿਕੈ ਜਬੈ ਗਈ ਨਦੀ ਕੇ ਧਾਰ।
ਦ੍ਰਿੜ ਕਰਿ ਯਾ ਕਹ ਪਕਰਿਯੈ ਬੋਲ ਸੁ ਕੂਕਿ ਗਵਾਰ। ੧੫।

ਛੋਰਿ ਪੂਛਿ ਕਰ ਤੇ ਦਈ ਸੁਨੀ ਕੂਕਿ ਜਬ ਕਾਨ।
ਗਾਰੀ ਭਾਖਤ ਬਹਿ ਗਈ ਜਮ ਪੁਰ ਕਿਯਾਸਿ ਪਯਾਨ। ੧੬।

ਨਾਰਿ ਕਲਹਨੀ ਬੋਰਿ ਕਰਿ ਜਾਟ ਅਯੋ ਗ੍ਰਿਹ ਮਾਹਿ।
ਕਹਾ ਸੁਖੀ ਤੇ ਜਨ ਬਸੈ ਅਸਿਨ ਬਯਾਹਨ ਜਾਹਿ। ੧੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੦। ੨੬੧। ਅਫਸੂਰੀ।

ਦੋਹਰਾ

ਸਾਹਜਹਾ ਪੁਰ ਮੈ ਹੁਤੀ ਇਕ ਪਟੂਆ ਕੀ ਨਾਰਿ।
ਅਤਿ ਚਰਿਤ੍ਰ ਤਿਨ ਜੋ ਕਰਾ ਸੋ ਤੁਹਿ ਕਹੈ ਸੁਧਾਰਿ। ੧।

ਅਤਿਲ

ਪ੍ਰੀਤਿ ਮੰਜਰੀ ਤ੍ਰਿਯ ਕੋ ਨਾਮ ਬਖਾਨਿਯਤ।
ਸੈਨਾਪਤਿ ਤਿਹ ਪਤਿ ਕੋ ਨਾਮ ਸੁ ਜਾਨਿਯਤ।
ਬੀਰ ਭਦ੍ਰ ਨਰ ਇਕ ਸੋ ਹਿਤ ਤਾ ਕੋ ਭਯੋ।
ਹੋ ਪਠੈ ਸਹਚਰੀ ਬੋਲਿ ਤਾਹਿ ਨਿਜੁ ਘਰ ਲਯੋ। ੨।

ਚੌਪਈ

ਅਧਿਕ ਤਵਨ ਸੋ ਨੇਹ ਲਗਾਯੋ। ਸਮੈ ਪਾਇ ਕਰਿ ਕੇਲ ਮਚਾਯੋ।
ਤਬ ਲੋ ਆਵਤ ਪਟੂਆ ਭਯੋ। ਮਿਤ੍ਰਹਿ ਡਾਰਿ ਮਾਟ ਮਹਿ ਦਯੋ। ੩।

ਦ੍ਰੈ ਤਰਬੂਜਨਿ ਰਖਿ ਘਟ ਮਾਹੀ। ਇਕ ਕਾਟਯੋ ਕਾਟਯੋ ਇਕ ਨਾਹੀ।
ਗੁਦਾ ਭਖਯੋ ਖਪਰ ਸਿਰ ਧਰਿਯੋ। ਦੁਤਿਯਾ ਲੈ ਤਿਹ ਉਪਰ ਜਰਿਯੋ। ੪।

ਇਹੀ ਬਿਥੈ ਪਟੂਆ ਗ੍ਰਿਹ ਆਯੋ। ਬੈਠਿ ਖਾਟ ਪਰ ਪ੍ਰਮੁਦ ਬਢਾਯੋ।
ਕਹਿਯੋ ਭਛ ਕਛ ਤਰੁਨਿ ਤਿਹਾਰੇ। ਅਬ ਆਗੇ ਤਿਹ ਧਰਹੁ ਹਮਾਰੇ। ੫।

ਜਬ ਇਹ ਭਾਤਿ ਤ੍ਰਿਯਾ ਸੁਨ ਪਾਯੋ। ਕਾਟਿ ਤਾਹਿ ਤਰਬੂਜ ਖੁਲਾਯੋ।
ਮਿਤ੍ਰੁ ਲੇਤ ਤਿਹ ਕੋ ਅਤਿ ਡਰਾ। ਹਮਰੇ ਘਾਤ ਤ੍ਰਿਯਾ ਇਨ ਕਰਾ। ੬।

ਕਾਟਿ ਤਾਹਿ ਤਰਬੂਜ ਖੁਲਾਯੋ। ਪੁਨਿ ਪਟੂਆ ਸੋ ਭੋਗ ਕਮਾਯੋ।
ਕੇਲ ਕਮਾਇ ਟਾਰਿ ਤਿਹ ਦਯੋ। ਮਿਤ੍ਰਹਿ ਕਾਢਿ ਖਾਟ ਪਰ ਲਯੋ। ੭।

ਦੌਹਰਾ

ਜਦੋਂ ਬਲਦ ਦੀ ਪੂਛਲ ਪਕੜ ਕੇ ਨਦੀ ਦੀ ਧਾਰਾ ਵਿਚ ਜਾ ਪਹੁੰਚੀ, ਤਦ ਸਭ ਨੇ
ਕੂਕ ਕੇ ਕਿਹਾ— ਹੇ ਮੂਰਖ! ਇਸ ਨੂੰ ਘੁਟ ਕੇ ਪਕੜ।੧੫।

ਜਦੋਂ ਉਸ ਨੇ ਕੂਕ ਕੰਨ ਨਾਲ ਸੁਣੀ ਤਾਂ ਹੱਥ ਵਿਚੋਂ ਪੂਛਲ ਛਡ ਦਿੱਤੀ ਅਤੇ ਗਾਲ੍ਹਾਂ
ਕਢਦੀ ਹੋਈ ਰੁੜ੍ਹ ਗਈ ਅਤੇ ਯਮ ਪੁਰੀ ਵਿਚ ਜਾ ਪਹੁੰਚੀ।੧੬।

ਕੁਲੱਛਣੀ ਔਰਤ ਨੂੰ ਡੋਬ ਕੇ ਜਟ ਘਰ ਆ ਗਿਆ। ਉਹ ਵਿਅਕਤੀ ਕਿਵੇਂ ਸੁਖੀ
ਵਸ ਸਕਦਾ ਹੈ (ਜਿਸ ਨੇ) ਇਸ ਤਰ੍ਹਾਂ ਦੀ (ਇਸਤਰੀ) ਵਿਆਹੀ ਹੋਈ ਹੋਵੇ।੧੭।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੦। ੨੬੧। ਚਲਦਾ।*

ਦੌਹਰਾ

ਸ਼ਾਹਜਹਾਨ ਪੁਰ ਵਿਚ ਇਕ ‘ਪਟੂਆ’ (ਰੇਸ਼ਮ ਦੇ ਬਪਾਰੀ) ਦੀ ਇਸਤਰੀ ਹੁੰਦੀ ਸੀ।
ਉਸ ਨੇ ਜੋ ਵੱਡਾ ਚਰਿਤ੍ਰ ਕੀਤਾ, ਉਹ ਤੁਹਾਨੂੰ ਚੰਗੀ ਤਰ੍ਹਾਂ ਦਸਦਾ ਹਾਂ।੧।

ਅਤਿਲ

ਉਸ ਇਸਤਰੀ ਦਾ ਨਾਂ ਪ੍ਰੀਤ ਮੰਜਰੀ ਦਸਿਆ ਜਾਂਦਾ ਸੀ ਅਤੇ ਉਸ ਦਾ ਪਤੀ ਸੈਨਾਪਤੀ
ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਇਕ ਬੀਰ ਭਦ੍ਰ ਨਾਂ ਦਾ ਪੁਰਸ਼ ਸੀ, ਉਸ ਨਾਲ (ਉਸ
ਇਸਤਰੀ ਦਾ) ਪ੍ਰੇਮ ਹੋ ਗਿਆ। ਅਤੇ ਸਹੇਲੀ ਨੂੰ ਭੇਜ ਕੇ ਉਸ ਨੂੰ ਆਪਣੇ ਘਰ ਬੁਲਾ
ਲਿਆ।੨।

ਚੌਪਈ

ਉਸ ਨਾਲ (ਉਸ ਨੇ) ਬਹੁਤ ਪ੍ਰੇਮ ਕੀਤਾ ਅਤੇ ਸਮਾਂ ਪਾ ਕੇ ਉਸ ਨਾਲ ਰਤੀ-ਕ੍ਰੀੜਾ
ਕੀਤੀ। ਉਦੋਂ ਤਕ ਪਟੂਆ ਆ ਗਿਆ, ਤਾਂ ਉਸ ਨੇ ਮਿਤਰ ਨੂੰ ਇਕ ਮਟ ਵਿਚ ਪਾ
ਦਿੱਤਾ।੩।

ਦੋ ਤਰਬੂਜ਼ (ਉਸ ਨੇ) ਘੜੇ ਵਿਚ ਰਖ ਦਿੱਤੇ। ਇਕ ਨੂੰ ਕਟ ਦਿੱਤਾ ਅਤੇ ਇਕ ਨੂੰ ਨ
ਕਟਿਆ। (ਇਕ ਦਾ ਉਸ ਨੇ) ਗੁਦਾ ਖਾ ਲਿਆ ਅਤੇ ਖਪਰ ਸਿਰ ਉਤੇ ਧਰ ਲਿਆ ਅਤੇ
ਦੂਜਾ ਤਰਬੂਜ਼ ਉਸ ਦੇ ਉਪਰ ਜੜ੍ਹ ਦਿੱਤਾ।੪।

ਇਤਨੇ ਵਿਚ ਪਟੂਆ ਘਰ ਆ ਗਿਆ ਅਤੇ ਮੰਜੇ ਉਤੇ ਬੈਠ ਕੇ ਪ੍ਰਸੰਨ ਹੋਇਆ।
ਕਹਿਣ ਲਗਾ ਹੇ ਇਸਤਰੀ! ਤੇਰੇ ਪਾਸ ਕੁਝ ਖਾਣ ਲਈ ਹੈ ਤਾਂ ਹੁਣੇ ਉਹ ਮੇਰੇ ਅਗੇ ਲਿਆ
ਰਖ।੫।

ਜਦ ਇਸਤਰੀ ਨੇ ਇਸ ਤਰ੍ਹਾਂ ਸੁਣਿਆ ਤਾਂ ਤਰਬੂਜ਼ ਕਟ ਕੇ (ਉਸ ਨੂੰ) ਖੁਆਇਆ।
ਮਿਤਰ ਉਸ ਨੂੰ ਲੈ ਕੇ (ਵੇਖ ਕੇ) ਬਹੁਤ ਡਰਿਆ ਕਿ (ਹੁਣ) ਇਹ ਇਸਤਰੀ ਮੈਨੂੰ ਮਰਵਾ
ਦੇਵੇਗੀ।੬।

(ਉਸ ਨੇ) ਪਤੀ ਨੂੰ ਤਰਬੂਜ਼ ਕਟ ਕੇ ਖੁਆਇਆ ਅਤੇ ਫਿਰ ਪਟੂਆ ਨਾਲ ਭੋਗ
ਕੀਤਾ। ਕਾਮ-ਕ੍ਰੀੜਾ ਕਰ ਕੇ ਉਸ ਨੂੰ ਭੇਜ ਦਿੱਤਾ ਅਤੇ ਮਿਤਰ ਨੂੰ (ਮਟ ਵਿਚੋਂ) ਕਢ ਕੇ ਮੰਜੇ
ਉਤੇ ਪਾ ਲਿਆ।੭।

ਬਹੁਰਿ ਮਿਤ੍ਰੁ ਸੋ ਭੋਗ ਕਮਾਯੋ। ਮੂਰਖ ਨਾਥ ਨ ਕਛੁ ਛਲ ਪਾਯੋ।
ਦੁਤਿਯ ਬਾਰ ਤਾ ਸੋ ਰਤਿ ਮਾਨੀ। ਦੂਜੇ ਕਾਨ ਨ ਕਿਨਹੂੰ ਜਾਨੀ। ੮। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੧। ੭੬੯। ਅਫਸ੍ਰੀ।*

ਦੋਹਰਾ

ਏਕ ਪੀਰ ਮੁਲਤਾਨ ਸੈ ਸੁਤ ਬਿਨੁ ਤਾ ਕੀ ਤ੍ਰੀਯ।
ਸੋ ਝੁਰਤ ਨਿਜੁ ਚਿਤ ਮਹਿ ਬਿਰਧ ਨਿਰਖਿ ਕਰਿ ਪੀਯ। ੧।

ਅਤਿਲ

ਰੁਸਤਮ ਕਲਾ ਤਰੁਨਿ ਕੋ ਨਾਮੁ ਬਖਾਨਿਯੈ।
ਸੇਖ ਇਨਾਯਤ ਭਰਤਾ ਤਾ ਕੋ ਜਾਨਿਯੈ।
ਅਧਿਕ ਬਿਰਧ ਤੇ ਭੋਗੁ ਨ ਤਾ ਸੋ ਹੈ ਸਕੈ।
ਹੋ ਚੜਤ ਖਲਤ ਹੈ ਗਿਰਤ ਬਾਇ ਮੁਖਿ ਅਤਿ ਥਕੈ। ੨।

ਚੌਪਈ

ਇਕ ਦਿਨ ਪੀਰ ਪਾਸ ਤ੍ਰਿਯ ਗਈ। ਅਧਿਕ ਦੁਖੁ ਸੋ ਰੋਵਤ ਭਈ।
ਤਾ ਤੇ ਮਾਂਗ ਲੋਗ ਇਕ ਲਯੋ। ਨਿਜੁ ਕਹ ਗਰਭਵਤੀ ਠਹਰਯੋ। ੩।
ਭੋਗ ਖੁਦਾਯਨ ਭਏ ਕਮਾਯੋ। ਜੋਰਾਵਰੀ ਗਰਭ ਰਖਵਾਯੋ।
ਨੋ ਮਾਸਨ ਪਾਛੇ ਸੁਤ ਭਯੋ। ਸਕਲ ਮੁਰੀਦਨ ਤਾਹਿ ਉਡਯੋ। ੪।

ਦੋਹਰਾ

ਪੀਰ ਬਚਨ ਜੋ ਤੁਮ ਕਰਿਯੋ ਲੋਗ ਦਯੋ ਤ੍ਰਿਯ ਹਾਥ।
ਤਾ ਤੇ ਸੁਤ ਉਪਜਯੋ ਸਦਨ ਕ੍ਰਿਪਾ ਤਿਹਾਰੀ ਸਾਥ। ੫। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਯਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੨। ੭੭੪। ਅਫਸ੍ਰੀ।*

ਦੋਹਰਾ

ਕਾਰਜ ਕਛੁ ਖਰੀਦ ਕੇ ਪੂਰਬ ਗਯੋ ਪਠਾਨ।
ਏਕ ਗੁਲਾਮ ਖਰੀਦ ਕਰਿ ਰਾਖਸਿ ਗ੍ਰਿਹ ਮਹਿ ਆਨਿ। ੧।

ਚੌਪਈ

ਏਕ ਪਠਾਨ ਨਾਰਿ ਤਿਹ ਬਰੀ। ਅਬ ਲੋ ਰਤਿ ਤਾ ਸੋ ਨਹਿ ਕਰੀ।
ਤਾ ਸੋ ਬਚਨ ਗੁਲਾਮ ਸੁਨਾਏ। ਇਹ ਤੇਰੇ ਪਤਿ ਕੇ ਦਸ ਖਾਏ। ੨।

ਫਿਰ ਮਿਤਰ ਨਾਲ ਭੋਗ ਕੀਤਾ। (ਉਸ ਦਾ) ਮੂਰਖ ਪਤੀ ਇਸ ਛਲ ਨੂੰ ਸਮਝ ਨ ਸਕਿਆ। (ਉਸ ਨੇ) ਯਾਰ ਨਾਲ ਦੂਜੀ ਵਾਰ ਰਤੀ-ਕ੍ਰੀੜਾ ਕੀਤੀ। ਇਸ ਗੱਲ ਦੀ ਕਿਸੇ ਦੂਜੇ ਨੂੰ ਖ਼ਬਰ ਤਕ ਨ ਹੋਈ।੮।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੧। ੭੬੯। ਚਲਦਾ।*

ਦੌਹਰਾ

ਮੁਲਤਾਨ ਵਿਚ ਇਕ ਪੀਰ ਸੀ ਜਿਸ ਦੀ ਪੁੱਤਰ ਤੋਂ ਸਖਣੀ ਇਸਤਰੀ ਸੀ। (ਆਪਣੇ) ਪਤੀ ਨੂੰ ਬਿਰਧ ਵੇਖ ਕੇ ਉਹ ਆਪਣੇ ਚਿਤ ਵਿਚ ਝੂਰਦੀ ਰਹਿੰਦੀ ਸੀ।੧।

ਅੰਤਿਲ

ਉਸ ਇਸਤਰੀ ਦਾ ਨਾਂ ਰੁਸਤਮ ਕਲਾ ਸੀ ਅਤੇ ਉਸ ਦੇ ਪਤੀ ਦਾ ਨਾਂ ਸੇਖ ਇਨਾਯਤ ਜਾਣਿਆ ਜਾਂਦਾ ਸੀ। ਅਧਿਕ ਬਿਰਧ ਹੋਣ ਕਾਰਨ ਉਸ ਤੋਂ ਭੋਗ ਨਹੀਂ ਹੋ ਸਕਦਾ ਸੀ। ਉਹ ਚੜ੍ਹਦਿਆਂ ਹੀ ਥਕ ਕੇ ਹਫਦਾ ਹੋਇਆ ਸਖਲਿਤ ਹੋ ਕੇ ਡਿਗ ਪੈਂਦਾ ਸੀ।੨।

ਚੌਪਈ

ਇਕ ਦਿਨ ਪੀਰ ਕੋਲ ਇਸਤਰੀ ਗਈ ਅਤੇ ਅਧਿਕ ਦੁਖ ਕਾਰਨ ਰੋ ਪਈ। ਉਸ ਤੋਂ ਇਕ ਲੋਂਗ ਮੰਗ ਲਿਆ ਅਤੇ ਆਪਣੇ ਆਪ ਨੂੰ ਗਰਭਵਤੀ ਦਸਿਆ।੩।

ਉਸ ਨੇ ਖ਼ੁਦ ਦੇ ਬੰਦੇ (ਦਰਵੇਸ਼) ਨਾਲ ਭੋਗ ਕੀਤਾ ਅਤੇ ਜ਼ਬੁਰਦਸਤੀ ਗਰਭ ਧਾਰਨ ਕੀਤਾ। ਨੌਂ ਮਹੀਨਿਆਂ ਬਾਦ ਪੁੱਤਰ ਪੈਦਾ ਹੋਇਆ। ਸਾਰਿਆਂ ਮੁਰੀਦਾਂ ਨੇ ਇਹ ਗੱਲ ਧੁਮਾ ਦਿੱਤੀ।੪।

ਦੌਹਰਾ

ਹੇ ਪੀਰ ਜੀ! ਤੁਸੀਂ ਇਸਤਰੀ ਨੂੰ ਲੋਂਗ ਦੇਣ ਵੇਲੇ ਜੋ ਬਚਨ ਕੀਤਾ ਸੀ, ਉਸ ਕਰ ਕੇ ਘਰ ਵਿਚ ਤੁਹਾਡੀ ਕ੍ਰਿਪਾ ਨਾਲ ਪੁੱਤਰ ਪੈਦਾ ਹੋਇਆ ਹੈ।੫।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੨। ੭੭੪। ਚਲਦਾ।*

ਦੌਹਰਾ

ਕਿਸੇ ਖ਼ਰੀਦਾਰੀ ਦੇ ਕੰਮ (ਇਕ) ਪਠਾਣ ਪੂਰਬ ਵਲ ਗਿਆ। ਇਕ ਗੁਲਾਮ ਖ਼ਰੀਦ ਕੇ ਘਰ ਵਿਚ ਲੈ ਆਇਆ।੧।

ਚੌਪਈ

(ਉਸ) ਪਠਾਣ ਨੇ ਇਕ ਇਸਤਰੀ ਨਾਲ ਵਿਆਹ ਕੀਤਾ। (ਪਰ) ਹੁਣ ਤਕ ਉਸ ਨਾਲ ਰਤੀ-ਕ੍ਰੀੜਾ ਨਹੀਂ ਕੀਤੀ। ਉਸ ਨੂੰ ਗੁਲਾਮ ਨੇ ਕਿਹਾ ਕਿ ਤੇਰੇ ਇਸ ਪਤੀ ਦੇ ਅੰਡਕੋਸ਼ ('ਖਾਏ') ਬਹੁਤ ਕੰਮਜ਼ੋਰ ('ਦਸ') ਹਨ।੨।

ਅਤਿਲ

ਮਿਰਜਾ ਖਾਨ ਪਠਾਨ ਨਾਮ ਤਿਹ ਜਾਨਿਐ।
ਆਛੇ ਬੀਬੀ ਸੰਖਯਾ ਨਾਰਿ ਪਛਾਨਿਐ।
ਗਾਜੀਪੁਰ ਕੇ ਮਾਝ ਸੁ ਤੇ ਦੇਉ ਰਹਹਿ।
ਹੋ ਜਿਨ ਕੀ ਕਥਾ ਸੁਧਾਰਿ ਤਵਾਗੇ ਹਮ ਕਹਹਿ। ੩।

ਦੋਹਰਾ

ਬਹੁਰੋ ਕਹੀ ਪਠਾਨ ਸੋ ਇਮਿ ਗੁਲਾਮ ਤਿਨ ਬਾਤ।
ਮੈ ਇਹ ਤ੍ਰਿਯ ਡਾਇਨਿ ਸੁਨੀ ਕ੍ਰਯੋ ਯਾ ਕੇ ਤਟ ਜਾਤ। ੪।

ਅਤਿਲ

ਤ੍ਰਿਯ ਸੋ ਬਚਨ ਗੁਲਾਮ ਉਚਾਰੇ ਜਾਇ ਕਰਿ।
ਤੁਮ ਸੋ ਨੇਹ ਬਢਾਇ ਕਹੀ ਹਮ ਆਇ ਕਰਿ।
ਜਬ ਯਾ ਕੋ ਸੁਖ ਸੋ ਸੋਯੋ ਲਹਿ ਲੀਜਿਯੋ।
ਹੋ ਤਬ ਯਾ ਕੇ ਖਾਇਨ ਪਰ ਦ੍ਰਿਸਟਿ ਸੁ ਕੀਜਿਯੋ। ੫।

ਚੌਪਈ

ਇਮਿ ਚੇਰੇ ਤਿਨ ਬਚਨ ਉਚਾਰੇ। ਸੁਨਿ ਸਾਹਿਬ ਤੈ ਕਹਿਯੋ ਹਮਾਰੇ।
ਜਬ ਯਹਿ ਤੁਹਿ ਸੋ ਯੋ ਲਖਿ ਲੈਹੈ। ਤਬ ਤੇਰੇ ਦੇਉ ਅੰਡ ਚਬੈਹੈ। ੬।
ਬਤਿਯਾ ਤੇ ਪਠਾਨ ਚਿਤ ਧਾਰੀ। ਵਾ ਤ੍ਰਿਯ ਸੋ ਨਹਿ ਪ੍ਰਗਟ ਉਚਾਰੀ।
ਸੰਗ ਲੈ ਜਬ ਤਿਹ ਪਤਿ ਸ੍ਰੈ ਗਯੋ। ਤਬ ਸਿਮਰਨ ਤਿਹ ਕੋ ਬਚ ਭਯੋ। ੭।
ਹੋਰਨਿ ਅੰਡ ਤ੍ਰਿਯਾ ਕਰ ਡਾਰਿਯੋ। ਪਤਿ ਚਮਕ੍ਯੋ ਕਰ ਖੜਗ ਸੰਭਾਰਿਯੋ।
ਤਬ ਹੀ ਤ੍ਰਿਯ ਤਾ ਕਹ ਹਨਿ ਦਿਯੋ। ਬਹੁਰੋ ਨਾਸ ਆਪਨੋ ਕਿਯੋ। ੮।

ਦੋਹਰਾ

ਖਾਨ ਪਠਾਨੀ ਆਪੁ ਮਹਿ ਲਰਿ ਮਰਿ ਭਏ ਪਰੇਤ।
ਨਾਸ ਦੁਹਨ ਕੋ ਹੈ ਗਯੋ ਵਾ ਗੁਲਾਮ ਕੇ ਹੇਤ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰੈਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੩। ੭੮੩। ਅਫਸ੍ਰੀ।

ਚੌਪਈ

ਬਨਿਯਾ ਏਕ ਓਡਛੇ ਰਹਈ। ਅਧਿਕ ਦਰਬ ਜਾ ਕੇ ਜਗ ਕਹਈ।
ਤਿਲਕ ਮੰਜਰੀ ਤਾ ਕੀ ਨਾਰੀ। ਚੰਦ੍ਰ ਲਈ ਜਾ ਤੇ ਉਜਿਯਾਰੀ। ੧।

ਅਤਿਲ

ਉਸ ਪਠਾਣ ਦਾ ਨਾਂ ਮਿਰਜ਼ਾ ਖਾਨ ਸੀ ਅਤੇ ਉਸ ਦੀ ਇਸਤਰੀ ਦਾ ਨਾਂ ਆਫੇ ਬੀਬੀ ਸੀ। ਗਾਜ਼ੀਪੁਰ ਵਿਚ ਦੋਵੇਂ ਰਹਿੰਦੇ ਸਨ। ਉਨ੍ਹਾਂ ਦੀ ਕਥਾ ਸੁਧਾਰ ਕੇ ਤੁਹਾਡੇ ਅਗੇ ਮੈਂ ਕਹਿੰਦਾ ਹਾਂ।੩।

ਦੋਹਰਾ

ਫਿਰ ਉਸ ਗੁਲਾਮ ਨੇ ਪਠਾਣ ਨਾਲ ਇਸ ਤਰ੍ਹਾਂ ਗੱਲ ਕੀਤੀ। ਮੈਂ ਇਹ ਇਸਤਰੀ ਡਾਇਨ ਸੁਣੀ ਹੈ, (ਤੂੰ) ਇਸ ਦੇ ਨੇੜੇ ਕਿਉਂ ਜਾਂਦਾ ਹੈਂ।੪।

ਅਤਿਲ

ਇਸਤਰੀ ਨੂੰ ਗੁਲਾਮ ਨੇ ਜਾ ਕੇ (ਇਹ) ਬਚਨ ਕੀਤਾ ਕਿ ਤੇਰੇ ਨਾਲ ਸਨੇਹ ਵਧਾ ਕੇ ਮੈਂ ਇਹ (ਗੱਲ) ਆ ਕੇ ਕਹੀ ਹੈ। ਜਦ ਇਸ ਨੂੰ ਸੁਖ ਪੂਰਵਕ ਸੁੱਤਾ ਹੋਇਆ ਵੇਖੋ, ਤਦ ਉਸ ਦੇ ਅੰਡਕੋਸ਼ ਉਤੇ ਅੱਖ ਰਖੋ।੫।

ਚੌਪਈ

(ਫਿਰ) ਉਸ ਗੁਲਾਮ ਨੇ (ਮਾਲਕ ਨੂੰ) ਕਿਹਾ— ਹੇ ਸੁਆਮੀ! ਮੇਰੀ ਗੱਲ ਸੁਣੋ। ਜਦ ਇਹ ਤੁਹਾਨੂੰ ਸੁੱਤਾ ਹੋਇਆ ਵੇਖੋਗੀ ਤਾਂ ਤੁਹਾਡੇ ਦੋਵੇਂ ਅੰਡਕੋਸ਼ ਚਬ ਲਵੇਗੀ।੬।

ਉਸ ਪਠਾਣ ਨੇ ਇਹ ਗੱਲ ਮਨ ਵਿਚ ਧਾਰਨ ਕਰ ਲਈ ਅਤੇ ਉਸ ਇਸਤਰੀ ਪ੍ਰਤਿ ਪ੍ਰਗਟ ਨ ਕੀਤੀ। ਉਸ ਨੂੰ ਨਾਲ ਲੈ ਕੇ ਜਦੋਂ ਪਤੀ ਸੌਂ ਗਿਆ। ਤਦ ਉਸ ਨੂੰ ਉਹ ਬੋਲ ਯਾਦ ਆਇਆ।੭।

ਜਿਸ ਵੇਲੇ ਇਸਤਰੀ ਨੇ ਅੰਡਕੋਸ਼ ਵੇਖਣ ਲਈ ਹੱਥ ਪਾਇਆ, ਤਾਂ ਪਤੀ ਨੇ ਕ੍ਰੋਧਿਤ ਹੋ ਕੇ ਤਲਵਾਰ ਨੂੰ ਖਿਚ ਲਿਆ। ਉਸੇ ਵੇਲੇ ਉਸ ਨੇ ਇਸਤਰੀ ਨੂੰ ਮਾਰ ਦਿੱਤਾ ਅਤੇ ਫਿਰ ਆਪਣਾ ਨਾਸ਼ ਵੀ ਕਰ ਲਿਆ।੮।

ਦੋਹਰਾ

(ਉਹ) ਖਾਨ ਅਤੇ ਪਠਾਣੀ ਆਪਸ ਵਿਚ ਲੜ ਕੇ ਮਰ ਗਏ ਅਤੇ ਪ੍ਰੇਤ ਬਣ ਗਏ। ਦੋਹਾਂ ਦਾ ਉਸ ਗੁਲਾਮ ਕਰ ਕੇ ਵਿਨਾਸ਼ ਹੋ ਗਿਆ।੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੩ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੪੩। ੭੮੩। ਚਲਦਾ।

ਚੌਪਈ

ਇਕ ਬਨੀਆ ਓੜਛਾ ਨਗਰ ਵਿਚ ਰਹਿੰਦਾ ਸੀ। ਉਸ ਕੋਲ ਲੋਕਾਂ ਵਲੋਂ ਬਹੁਤ ਧਨ ਦਸਿਆ ਜਾਂਦਾ ਸੀ। ਉਸ ਦੀ ਤਿਲਕ ਮੰਜਰੀ ਨਾਂ ਦੀ ਇਸਤਰੀ ਸੀ। ਜਿਸ ਤੋਂ ਚੰਦ੍ਰਮਾ ਨੇ ਰੋਸ਼ਨੀ ਲਈ ਸੀ।੧।

ਦੋਹਰਾ

ਏਕ ਤਹਾ ਰਾਜਾ ਰਹੈ ਅਮਿਤ ਤੇਜ ਕੀ ਖਾਨ।
ਚੰਦ੍ਰ ਸੂਰ ਜਿਹ ਰਿਸ ਕਰੈ ਅਧਿਕ ਆਪੁ ਤੇ ਜਾਨਿ। ੨।

ਚੌਪਈ

ਸੋ ਤ੍ਰਿਯ ਨਿਰਖਿ ਰਾਇ ਛਬਿ ਅਟਕੀ। ਭੂਲਿ ਗਈ ਸਭ ਹੀ ਸੁਧ ਘਟ ਕੀ।
ਅਧਿਕ ਨੇਹ ਰਾਜਾ ਸੋ ਠਾਨ੍ਯੋ। ਤਾ ਕਹ ਭਵਨ ਆਪਨੋ ਆਨ੍ਯੋ। ੩।

ਬੀਰ ਕੇਤੁ ਸੋ ਭੋਗ ਕਮਾਯੋ। ਅਧਿਕ ਹਿ੍ਦੈ ਮਹਿ ਸੁਖ ਉਪਜਾਯੋ।
ਚਿਮਟਿ ਚਿਮਟਿ ਤਾ ਸੋ ਰਤਿ ਕਰੀ। ਭਾਤਿ ਭਾਤਿ ਕੇ ਭੋਗਨ ਕਰੀ। ੪।

ਕੋਲ ਕਰਤ ਨ੍ਰਿਪ ਸੋ ਪਤਿ ਆਯੋ। ਬਡੇ ਸੰਦੂਕ ਬਿਖੈ ਤਿਹ ਪਾਯੋ।
ਆਪੁ ਨਾਥ ਸੋ ਬਚਨ ਉਚਾਰੇ। ਸੁਨੋ ਬੈਨ ਤੁਮ ਪੀਯ ਪਿਆਰੇ। ੫।

ਦੋਹਰਾ

ਜਾਰ ਹਮਾਰੋ ਚੋਰ ਤਵ ਯਾ ਸੰਦੂਕ ਕੇ ਮਾਹਿ।
ਛੋਰਿ ਅਬੈ ਇਹ ਦੇਖਿਯੈ ਕਹੋ ਸੁ ਵਾਹਿ ਕਰਾਹਿ। ੬।

ਚੌਪਈ

ਸੁਨਿ ਨ੍ਰਿਪ ਅਧਿਕ ਤ੍ਰਾਸਿ ਤਿਨ ਧਾਰਿਯੋ। ਆਜੁ ਨਾਰਿ ਮੋ ਕੋ ਇਨ ਮਾਰਿਯੋ।
ਛੋਰਿ ਸੰਦੂਕ ਹਮੈ ਗਹਿ ਲੈਹੈ। ਕਾਵਿ ਕ੍ਰਿਪਾਨ ਭਏ ਬਧ ਕੈਹੈ। ੭।

ਕੁੰਜੀ ਡਾਰਿ ਸਾਹ ਵਿਗ ਦੀਨੀ। ਢੈ ਕਰ ਜੋਰਿ ਬੇਨਤੀ ਕੀਨੀ।
ਜਾਰ ਸੰਦੂਕ ਛੋਰਿ ਲਖਿ ਲੀਜੈ। ਮੋ ਬਤਿਯਾ ਕਰਿ ਸਾਚੁ ਪਤੀਜੈ। ੮।

ਦੋਹਰਾ

ਜਬ ਸੰਦੂਕ ਛੋਰਨ ਲਗਾ ਲੈ ਕੁੰਜੀ ਕਹ ਹਾਥ।
ਬਹੁਰਿ ਤ੍ਰਿਯਾ ਐਸੇ ਕਹਾ ਬਚਨ ਪਿਯਾ ਕੇ ਸਾਥ। ੯।

ਚੌਪਈ

ਦੁਹੁ ਹਾਥ ਤਾ ਕੇ ਸਿਰ ਮਾਰੀ। ਗਈ ਸਾਹੁ ਮਤਿ ਸਗਲ ਤਿਹਾਰੀ।
ਜੋ ਯਾ ਸੋ ਮੈ ਭੋਗ ਕਮੈਹੋ। ਤੋ ਤੋ ਕਹੁ ਕਿਹ ਬਾਤਿ ਬਤੈਹੋ। ੧੦।

ਦੋਹਰਾ

ਐਸੇ ਬਚਨ ਬਖਾਨਿ ਕਰਿ ਮੂਰਖ ਦਿਯਾ ਉਠਾਇ।
ਬਹੁਰਿ ਰਾਇ ਸੋ ਰਤਿ ਕਰੀ ਹਿ੍ਦੈ ਹਰਖ ਉਪਜਾਇ। ੧੧।

ਦੌਹਰਾ

ਉਥੇ ਇਕ ਰਾਜਾ ਰਹਿੰਦਾ ਸੀ ਜੋ ਅਮਿਤ ਤੇਜ ਦੀ ਖਾਣ ਸੀ। ਆਪਣੇ ਤੋਂ ਜ਼ਿਆਦਾ (ਸੁੰਦਰ) ਜਾਣ ਕੇ ਚੰਦ੍ਰਮਾ ਅਤੇ ਸੂਰਜ ਉਸ ਨਾਲ ਈਰਖਾ ਕਰਦੇ ਸਨ।੨।

ਚੌਪਈ

ਉਹ ਇਸਤਰੀ ਰਾਜੇ ਦੀ ਸੁੰਦਰਤਾ ਨੂੰ ਵੇਖ ਕੇ (ਉਸ ਨਾਲ) ਅਟਕ ਗਈ ਅਤੇ ਆਪਣੇ ਸ਼ਰੀਰ ਦੀ ਸਾਰੀ ਸੁਧ ਬੁਧ ਭੁਲ ਗਈ। (ਉਸ ਨੇ) ਰਾਜੇ ਨਾਲ ਬਹੁਤ ਪ੍ਰੇਮ ਕਰ ਲਿਆ ਅਤੇ ਉਸ ਨੂੰ ਆਪਣੇ ਘਰ ਲੈ ਆਈ।੩।

ਬੀਰ ਕੇਤੂ (ਨਾਂ ਦੇ ਰਾਜੇ) ਨਾਲ (ਉਸ ਨੇ) ਭੋਗ ਕੀਤਾ ਅਤੇ ਮਨ ਵਿਚ ਬਹੁਤ ਸੁਖ ਮਨਾਇਆ। ਉਸ ਨੇ ਚਿਮਟ ਚਿਮਟ ਕੇ ਉਸ ਨਾਲ ਰਤੀ-ਕ੍ਰੀੜਾ ਕੀਤੀ ਅਤੇ ਭਾਂਤ ਭਾਂਤ ਦੇ ਭੋਗ ਕੀਤੇ।੪।

ਰਾਜੇ ਨਾਲ ਭੋਗ ਕਰਦਿਆਂ ਉਸ ਦਾ ਪਤੀ ਆ ਗਿਆ। (ਤਾਂ) ਉਸ (ਰਾਜੇ) ਨੂੰ ਵੱਡੇ ਸੰਦੂਕ ਵਿਚ ਪਾ ਦਿੱਤਾ। ਆਪ ਪਤੀ ਨਾਲ ਗੱਲ ਕੀਤੀ ਕਿ ਹੇ ਪਿਆਰੇ! ਮੇਰੀ ਗੱਲ ਸੁਣੋ।੫।

ਦੌਹਰਾ

ਮੇਰਾ ਯਾਰ ਅਤੇ ਤੇਰਾ ਚੋਰ ਇਸ ਸੰਦੂਕ ਵਿਚ ਹੈ। ਇਸ ਨੂੰ ਹੁਣੇ ਖੋਲ ਕੇ ਵੇਖੋ ਅਤੇ ਜੇ ਚਾਹੋ, ਉਹੀ ਕਰੋ।੬।

ਚੌਪਈ

ਰਾਜੇ ਨੇ (ਇਹ) ਸੁਣ ਕੇ ਬਹੁਤ ਡਰ ਮਨਾਇਆ (ਅਤੇ ਸੋਚਿਆ ਕਿ) ਅਜ ਇਸ ਇਸਤਰੀ ਨੇ ਮੈਨੂੰ ਮਾਰ ਦਿੱਤਾ ਹੈ। ਸੰਦੂਕ ਨੂੰ ਖੋਲ੍ਹ ਕੇ ਇਹ ਮੈਨੂੰ ਫੜ ਲਏਗਾ ਅਤੇ ਕ੍ਰਿਪਾਨ ਕਢ ਕੇ ਮਾਰ ਦੇਵੇਗਾ।੭।

(ਇਸਤਰੀ ਨੇ ਸੰਦੂਕ ਦੀ) ਕੁੰਜੀ ਸ਼ਾਹ ਕੋਲ ਸੁਟ ਦਿੱਤੀ ਅਤੇ ਦੋਵੇਂ ਹੱਥ ਜੋੜ ਕੇ ਬੇਨਤੀ ਕੀਤੀ। ਸੰਦੂਕ ਖੋਲ੍ਹ ਕੇ (ਮੇਰੇ) ਯਾਰ ਨੂੰ ਵੇਖ ਲਵੋ ਅਤੇ ਮੇਰੀਆਂ ਗੱਲਾਂ ਨੂੰ ਸਚ ਮੰਨ ਕੇ ਤਸੱਲੀ ਕਰ ਲਵੋ।੮।

ਦੌਹਰਾ

ਜਦ (ਬਨੀਆ) ਕੁੰਜੀ ਨੂੰ ਹੱਥ ਵਿਚ ਲੈ ਕੇ ਖੋਲ੍ਹਣ ਲਗਾ, (ਤਾਂ) ਫਿਰ ਇਸਤਰੀ ਨੇ ਪਤੀ ਨੂੰ ਇਸ ਤਰ੍ਹਾਂ ਬਚਨ ਕਿਹਾ।੯।

ਚੌਪਈ

ਉਸ ਦੇ ਸਿਰ ਉਤੇ ਦੋਵੇਂ ਹੱਥ ਮਾਰਦੀ (ਹੋਈ ਬੋਲੀ-) ਹੇ ਸ਼ਾਹ! ਤੇਰੀ ਸਾਰੀ ਮਤ ਮਾਰੀ ਗਈ ਹੈ। ਜੇ ਮੈਂ ਇਸ ਨਾਲ ਭੋਗ ਕਰਦੀ ਤਾਂ ਤੈਨੂੰ ਕਿਸ ਤਰ੍ਹਾਂ ਗੱਲ ਦਸਦੀ।੧੦।

ਦੌਹਰਾ

ਇਸ ਤਰ੍ਹਾਂ ਗੱਲਾਂ ਕਰ ਕੇ ਉਸ ਮੂਰਖ (ਪਤੀ) ਨੂੰ ਉਠਾ ਦਿੱਤਾ ਅਤੇ ਫਿਰ ਹਿਰਦੇ ਵਿਚ ਆਨੰਦ ਵਧਾ ਕੇ ਰਾਜੇ ਨਾਲ ਰਤੀ-ਕ੍ਰੀੜਾ ਕੀਤੀ।੧੧।

ਨ੍ਰਿਪ ਸੋ ਕੋਲ ਕਮਾਇ ਕਰਿ ਗ੍ਰਿਹ ਕਹ ਦਯੋ ਪਠਾਇ।
 ਬਹੁਰਿ ਸੁਖੀ ਹੈ ਪੁਰ ਬਸੀ ਸਾਹੁ ਲਯੋ ਗਰ ਲਾਇ। ੧੨। ੧।
*ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਆਲੀਸਵੇਂ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੪੪। ੭੯੫। ਅਫਸ੍ਰੀ।*

ਚੌਪਈ

ਏਕ ਜਾਟ ਦਿਲੀ ਮਹਿ ਰਹੈ। ਨੈਨੋ ਨਾਮ ਜਗਤ ਤਿਹ ਕਹੈ।
 ਏਕ ਨਾਰਿ ਤਾ ਕੇ ਕਲਹਾਰੀ। ਤਾ ਕੋ ਰਹਤ ਪ੍ਰਾਨ ਤੇ ਪ੍ਰਯਾਰੀ। ੧।

ਸ੍ਰੀ ਤ੍ਰਿਯਾ ਰਾਜ ਮਤੀ ਤਿਹ ਨਾਮਾ। ਨੈਨੋ ਨਾਮ ਜਟ ਕੀ ਬਾਮਾ।
 ਸਹਰ ਜਹਾਨਾਬਾਦ ਬਸੈ ਵੈ। ਦਰਬਵਾਨ ਦੁਤਿ ਮਾਨ ਰਹੈ ਵੈ। ੨।
 ਸੌਦਾ ਕਾਰਨ ਤਾਹਿ ਪਠਾਯੋ। ਏਕ ਰਪੈਯਾ ਹਾਥ ਦਿਵਾਯੋ।
 ਏਕ ਹੁਤੇ ਤਿਹ ਠਾਂ ਕੇ ਜੋਗੀ। ਨਾਗੀ ਕਰਿ ਨਾਰੀ ਤਿਨ ਭੋਗੀ। ੩।

ਦੋਹਰਾ

ਛੋਰਿ ਗਾਠਿ ਤਾ ਕੇ ਸਿਖਨ ਰੁਪਯਾ ਲਯੋ ਚੁਰਾਇ।
 ਛਾਰਿ ਬਾਧਿ ਤਾ ਮੈ ਧਰੀ ਤਾ ਕੀ ਠੌਰ ਬਨਾਇ। ੪।

ਚੌਪਈ

ਭੋਗ ਕਮਾਇ ਬਹੁਰਿ ਤ੍ਰਿਯਾ ਆਈ। ਸੌਦਾ ਕਾਰਨ ਪੁਨਿ ਘਰ ਧਾਈ।
 ਲੋਗਨ ਤੇ ਅਤਿ ਹੀ ਸਰਮਾਈ। ਛਾਰ ਓਰ ਨਹਿ ਦ੍ਰਿਸਟਿ ਚਲਾਈ। ੫।

ਦੋਹਰਾ

ਬਿਨੁ ਸੌਦਾ ਆਵਤ ਭਈ ਤੀਰ ਪਿਯਾ ਕੇ ਨਾਰਿ।
 ਛੋਰਿ ਗਾਠਿ ਦੇਖੈ ਕਹਾ ਤਾ ਮੈ ਨਿਕਸੀ ਛਾਰ। ੬।

ਚੌਪਈ

ਕਰ ਰੁਪਯਾ ਮੋਰੇ ਤੁਮ ਦਯੋ। ਸੌਦਾ ਲਯਾਵਨ ਕਾਜ ਪਠਯੋ।
 ਰੁਪਯਾ ਗਿਰਾ ਰਾਹ ਮਹ ਜਾਈ। ਲੋਗ ਬਿਲੋਕਿ ਲਾਜ ਮੁਹਿ ਆਈ। ੭।

ਦੋਹਰਾ

ਛਾਰ ਸਹਿਤ ਮੈ ਸੋ ਗਹਯੋ ਗੋਦ ਲਾਜ ਤੇ ਡਾਰਿ।
 ਤੁਮ ਹਾਥਨ ਸੋ ਖੋਜਿ ਕਰਿ ਯਾ ਤੇ ਲੇਹੁ ਨਿਕਾਰਿ। ੮।
 ਮੂੜ ਨਾਹ ਕਛੁ ਨ ਲਖਾ ਖੋਜਨ ਲਾਗਾ ਛਾਰ।
 ਸੋ ਨ ਲਹਾ ਚੁਪ ਹੈ ਰਹਾ ਸਕਯਾ ਨ ਭੇਦ ਬਿਚਾਰਿ। ੯। ੧।

*ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪੈਤਾਲੀਸਵੇਂ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੪੫। ੮੦੪। ਅਫਸ੍ਰੀ।*

ਰਾਜੇ ਨਾਲ ਕਾਮ-ਕ੍ਰੀੜਾ ਕਰ ਕੇ (ਉਸ ਨੂੰ) ਘਰ ਵਲ ਭੇਜ ਦਿੱਤਾ। ਫਿਰ ਸ਼ਾਹ ਨੂੰ ਗਲੇ ਲਗਾ ਲਿਆ ਅਤੇ ਸੁਖ ਪੂਰਵਕ ਨਗਰ ਵਿਚ ਵਸਣ ਲਗੀ।੧੨।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੪। ੭੯੫। ਚਲਦਾ।*

ਚੌਪਈ

ਇਕ ਜੱਟ ਦਿੱਲੀ ਵਿਚ ਰਹਿੰਦਾ ਸੀ। ਉਸ ਦਾ ਨਾਂ ਲੋਕੀਂ ਨੈਨੋਂ ਕਹਿੰਦੇ ਸਨ। ਉਸ ਦੀ ਇਕ ਕੁਲੱਛਣੀ ਇਸਤਰੀ ਸੀ। ਉਸ ਨੂੰ (ਉਹ) ਪ੍ਰਾਣਾਂ ਤੋਂ ਵੀ ਜ਼ਿਆਦਾ ਪਿਆਰੀ ਸੀ।੧।

ਉਸ ਇਸਤਰੀ ਦਾ ਨਾਂ ਰਾਜ ਮਤੀ ਸੀ ਜੋ ਨੈਨੋਂ ਨਾਂ ਦੇ ਜੱਟ ਦੀ ਪਤਨੀ ਸੀ। (ਉਹ) ਜਹਾਨਾਬਾਦ ਸ਼ਹਿਰ ਵਿਚ ਰਹਿੰਦੀ ਸੀ ਅਤੇ ਧਨਵਾਨ ਅਤੇ ਸੁੰਦਰ ਮੰਨੀ ਜਾਂਦੀ ਸੀ।੨।

(ਜੱਟ ਨੇ) ਉਸ ਨੂੰ ਸੌਦਾ (ਖਰੀਦਣ ਲਈ) ਭੇਜਿਆ ਅਤੇ ਇਕ ਰੁਪਇਆ ਹੱਥ ਵਿਚ ਦਿੱਤਾ। ਉਸ ਥਾਂ ਤੇ ਇਕ ਜੋਗੀ ਰਹਿੰਦਾ ਸੀ। ਉਸ ਨੇ ਨੰਗੀ ਕਰ ਕੇ ਉਸ ਇਸਤਰੀ ਨਾਲ ਭੋਗ ਕੀਤਾ।੩।

ਦੌਹਰਾ

ਉਸ (ਜੋਗੀ) ਦੇ ਚੇਲਿਆਂ ਨੇ ਗੰਢ ਖੋਲ੍ਹ ਕੇ ਰੁਪਇਆ ਚੁਰਾ ਲਿਆ ਅਤੇ ਉਸ ਦੀ ਥਾਂ ਤੇ ਰਾਖ (ਦੀ ਚੁਟਕੀ) ਬੰਨ੍ਹ ਦਿੱਤੀ।੪।

ਚੌਪਈ

ਭੋਗ ਕਰ ਕੇ ਫਿਰ ਉਹ ਇਸਤਰੀ ਪਰਤੀ ਅਤੇ ਸੌਦਾ (ਖਰੀਦਣ ਲਈ) ਫਿਰ ਘਰ ਨੂੰ ਮੁੜੀ। ਉਹ ਲੋਕਾਂ ਤੋਂ ਬਹੁਤ ਸ਼ਰਮਿੰਦੀ ਹੋਈ, ਪਰ ਰਾਖ ਵਲ ਉਸ ਦੀ ਨਜ਼ਰ ਹੀ ਨ ਗਈ।੫।

ਦੌਹਰਾ

ਉਹ ਬਿਨਾ ਸੌਦਾ (ਖਰੀਦਿਆਂ) ਆਪਣੇ ਪਤੀ ਕੋਲ ਆ ਗਈ। (ਜਦ) ਗੰਢ ਖੋਲ੍ਹ ਕੇ ਵੇਖੀ ਤਾਂ ਉਸ ਵਿਚੋਂ ਰਾਖ ਨਿਕਲੀ।੬।

ਚੌਪਈ

(ਉਹ ਕਹਿਣ ਲਗੀ-) ਮੇਰੇ ਹੱਥ ਵਿਚ ਤੁਸੀਂ ਰੁਪਇਆ ਦਿੱਤਾ ਸੀ ਅਤੇ ਸੌਦਾ (ਖਰੀਦਣ ਲਈ) ਭੇਜਿਆ ਸੀ। ਰੁਪਇਆ ਰਾਹ ਵਿਚ ਡਿਗ ਗਿਆ ਅਤੇ ਲੋਕਾਂ ਨੂੰ ਵੇਖ ਕੇ ਮੈਂ ਲਜਿਤ ਹੋ ਗਈ।੭।

ਦੌਹਰਾ

ਉਥੋਂ ਸ਼ਰਮ ਦੇ ਮਾਰੇ ਮੈਂ ਸੁਆਹ ਨਾਲ ਗੋਦ ਭਰ ਲਈ। ਤੁਸੀਂ ਹੱਥ ਨਾਲ ਖੋਜ ਕੇ ਇਸ ਵਿਚੋਂ ਰੁਪਇਆ ਕਢ ਲਵੋ।੮। (ਉਸ) ਮੂਰਖ ਪਤੀ ਨੇ ਕੁਝ ਨ ਸਮਝਿਆ ਅਤੇ ਰਾਖ ਵਿਚੋਂ (ਰੁਪਇਆ) ਲੱਭਣ ਲਗਾ। ਉਹ (ਰੁਪਇਆ) ਨ ਮਿਲਿਆ ਅਤੇ ਚੁਪ ਹੋ ਗਿਆ ਅਤੇ (ਉਸ ਦੇ) ਭੇਦ ਨੂੰ ਵਿਚਾਰ ਨ ਸਕਿਆ।੯।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੫। ੮੦੪। ਚਲਦਾ।*

ਦੋਹਰਾ

ਕਾਜੀ ਇਕ ਕਸਮੀਰ ਮੈ ਤਾ ਕੀ ਇਸਤ੍ਰੀ ਏਕ।
ਜੰਤ੍ਰ ਮੰਤ੍ਰ ਅਰੁ ਬਸੀਕਰ ਜਾਨਤ ਹੁਤੀ ਅਨੇਕ। ੧।

ਚੌਪਈ

ਅਦਲ ਮਹੰਮਦ ਨਾਮ ਤਵਨਿ ਪਤਿ। ਨ੍ਯਾਇ ਸਾਸਤ੍ਰ ਕੇ ਬੀਚ ਨਿਪੁਨਿ ਅਤਿ।
ਨੂਰਮ ਬੀਬੀ ਨਾਰਿ ਤਵਨ ਘਰ। ਜਾ ਕੇ ਸਾਥ ਰਮਤ ਨਿਤਿ ਅਤਿ ਨਰ। ੨।

ਤਿਨ ਇਕ ਜਾਟ ਭਏ ਰਤਿ ਠਾਨੀ। ਕਛੁ ਕਾਜੀ ਕੀ ਕਾਨਿ ਨ ਮਾਨੀ।
ਹਜਰਤਿ ਆਇ ਤਬੈ ਲਗਿ ਗਯੋ। ਮਿਤ੍ਰਹਿ ਬਾਧਿ ਖਾਟ ਤਰ ਲਯੋ। ੩।

ਦੋਹਰਾ

ਆਪੁ ਮੁਸਫ ਬਾਚਤ ਭਈ ਜਾਟ ਖਾਟਿ ਤਰ ਬਾਧਿ।
ਕਾਜੀ ਕੇ ਮੋਹਿਤ ਕਿਯਾ ਬਾਨ ਦ੍ਰਿਗਨ ਕੇ ਸਾਧਿ। ੪।

ਚੌਪਈ

ਖਾਟ ਉਪਰ ਕਾਜੀ ਬੈਠਾਯੋ। ਕਾਮਕੇਲ ਤਾ ਸੋ ਉਪਜਾਯੋ।
ਤਾ ਕੀ ਕਾਨਿ ਨ ਆਨਤ ਮਨੈ। ਮੂਰਖ ਚੋਟ ਚਟਾਕਨ ਗਨੈ। ੫।

ਦੋਹਰਾ

ਕਾਮ ਭੋਗ ਕਰਿ ਕਾਜਿਯਹਿ ਦੀਨਾ ਬਹੁਰਿ ਉਠਾਇ।
ਖਾਟ ਤਰੇ ਤੇ ਕਾਢਿ ਕਰਿ ਜਾਟ ਲਯੋ ਉਰ ਲਾਇ। ੬।

ਚੌਪਈ

ਸੁਨਿ ਲੈ ਮੀਤ ਬਚਨ ਤੈ ਮੇਰਾ। ਮੈ ਕਾਜੀ ਕਹ ਬਹੁਤ ਲਬੇਰਾ।
ਤਾ ਕਹ ਬਹੁ ਜੂਤਿਨ ਸੋ ਮਾਰਾ। ਤਾ ਤੇ ਉਠਤ ਤਰਾਕੋ ਭਾਰਾ। ੭।

ਦੋਹਰਾ

ਜੁ ਵੈ ਤਰਾਕ ਪਨੀਨ ਕੇ ਪਰੈ ਤਿਹਾਰੇ ਕਾਨ।
ਤੋ ਹਮ ਸਾਚੁ ਤਿਸੈ ਹਨਾ ਲੀਜਹੇ ਹ੍ਰਿਦੈ ਪਛਾਨਿ।੮।
ਸਤਿ ਸਤਿ ਤਿਨ ਕਹਾ ਹਮ ਸੁਨੇ ਤਰਾਕੇ ਕਾਨ।
ਸੀਸ ਖੁਰਕਿ ਗ੍ਰਿਹ ਕੋ ਗਏ ਭੇਦ ਨ ਸਕਾ ਪਛਾਨ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਯਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੬। ੮੧੩। ਅਫਸ੍ਰੀ।

ਦੌਹਰਾ

ਕਸ਼ਮੀਰ ਵਿਚ ਇਕ ਕਾਜ਼ੀ (ਰਹਿੰਦਾ) ਸੀ। ਉਸ ਦੀ ਇਕ ਇਸਤਰੀ ਸੀ ਜੋ ਅਨੇਕ ਜੰਤ੍ਰ ਮੰਤ੍ਰ ਅਤੇ ਵਸੀਕਰਨ (ਦੀ ਵਿਧੀ) ਨੂੰ ਜਾਣਦੀ ਸੀ।੧।

ਚੌਪਈ

ਉਸ ਦੇ ਪਤੀ ਦਾ ਨਾਂ ਅਦਲ ਮੁਹੰਮਦ ਸੀ ਜੋ ਨਿਆਂ-ਸ਼ਾਸਤ੍ਰ ਵਿਚ ਬਹੁਤ ਨਿਪੁਣ ਸੀ। ਉਸ ਦੇ ਘਰ ਨੂਰਮ ਬੀਬੀ (ਨਾਂ ਵਾਲੀ) ਇਸਤਰੀ ਸੀ ਜਿਸ ਨਾਲ ਨਿੱਤ ਬਹੁਤ ਮਰਦ ਰਮਣ ਕਰਦੇ ਸਨ।੨।

ਉਸ ਨੇ ਇਕ ਜੱਟ ਨਾਲ ਰਤੀ-ਕ੍ਰੀੜਾ ਕਰਨ ਦਾ ਮਨ ਬਣਾਇਆ ਅਤੇ ਕਾਜ਼ੀ ਦੀ ਜ਼ਰਾ ਜਿੰਨੀ ਵੀ ਪਰਵਾਹ ਨ ਕੀਤੀ। (ਉਹ ਜੱਟ ਨਾਲ ਰਮਣ ਕਰ ਰਹੀ ਸੀ ਕਿ) ਉਦੋਂ ਤਕ ਹਜ਼ਰਤ (ਕਾਜ਼ੀ) ਆ ਗਿਆ। ਉਸ ਨੇ ਮਿਤਰ ਨੂੰ ਬੰਨ੍ਹ ਕੇ ਮੰਜੇ ਹੇਠਾਂ ਲੁਕਾ ਲਿਆ।੩।

ਦੌਹਰਾ

ਜੱਟ ਨੂੰ ਮੰਜੀ ਹੇਠਾਂ ਬੰਨ੍ਹ ਕੇ ਆਪ ਕੁਰਾਨ ('ਮੁਸਫ') ਵਾਚਣ ਲਗ ਪਈ ਅਤੇ ਕਾਜ਼ੀ ਨੂੰ ਅੱਖਾਂ ਦੇ ਬਾਣ ਸਾਧ ਕੇ ਮੋਹਿਤ ਕਰ ਲਿਆ।੪।

ਚੌਪਈ

ਮੰਜੀ ਉਤੇ ਕਾਜ਼ੀ ਨੂੰ ਬਿਠਾਇਆ ਅਤੇ ਉਸ ਨਾਲ ਕਾਮ-ਕ੍ਰੀੜਾ ਕਰਨ ਲਗੀ। ਉਸ ਨੇ (ਉਸ ਜੱਟ ਦੀ) ਜ਼ਰਾ ਪਰਵਾਹ ਨ ਕੀਤੀ ਅਤੇ (ਉਧਰ) ਮੂਰਖ (ਜੱਟ) ਚੋਟਾਂ (ਧਕਿਆਂ) ਦੀ ਚਟ ਚਟ ਗਿਣਨ ਲਗਾ।੫।

ਦੌਹਰਾ

ਕਾਜ਼ੀ ਨਾਲ ਰਤੀ-ਕ੍ਰੀੜਾ ਕਰ ਕੇ ਫਿਰ ਉਠਾ ਦਿੱਤਾ ਅਤੇ ਮੰਜੀ ਹੇਠੋਂ ਜੱਟ ਨੂੰ ਕਢ ਕੇ ਛਾਤੀ ਨਾਲ ਲਾ ਲਿਆ।੬।

ਚੌਪਈ

(ਉਹ ਕਹਿਣ ਲਗੀ-) ਹੇ ਮਿਤਰ! ਤੂੰ ਮੇਰੀ ਗੱਲ ਸੁਣ ਲ। ਮੈਂ ਕਾਜ਼ੀ ਨੂੰ ਬਹੁਤ ਮਧੋਲਿਆ ਹੈ। (ਮੈਂ) ਉਸ ਨੂੰ ਜੁਤੀਆਂ ਨਾਲ ਬਹੁਤ ਮਾਰਿਆ ਹੈ, ਇਸ ਲਈ ਤੜਾਕ ਦੀ ਬਹੁਤ (ਆਵਾਜ਼) ਹੋ ਰਹੀ ਸੀ।੭।

ਦੌਹਰਾ

ਜੋ ਉਹ ਜੁਤੀਆਂ ਦੀ ਤੜਾਕ (ਦੀ ਆਵਾਜ਼) ਤੁਹਾਡੇ ਕੰਨ ਵਿਚ ਪੈਂਦੀ ਸੀ, ਉਦੋਂ ਉਸ ਨੂੰ ਮੈਂ ਬਹੁਤ ਮਾਰਦੀ ਸੀ। ਇਸ (ਗੱਲ) ਨੂੰ ਤੁਸੀਂ ਹਿਰਦੇ ਵਿਚ ਸਚ ਸਮਝ ਲਵੋ।੮। ਉਸ ਨੇ ਕਿਹਾ ਸਚ ਹੈ, ਮੈਂ ਵੀ ਕੰਨਾਂ ਨਾਲ ਤੜਾਕ (ਦੀ ਆਵਾਜ਼) ਸੁਣੀ ਹੈ। (ਉਹ ਵੀ) ਸਿਰ ਖੁਰਕਦਾ ਹੋਇਆ ਘਰ ਨੂੰ ਚਲਾ ਗਿਆ ਅਤੇ ਭੇਦ ਨੂੰ ਨ ਪਛਾਣ ਸਕਿਆ।੯।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰੇ ਦੇ ਮੰਤ੍ਰੀ ਭੂਪ ਸੰਵਾਦ ਦੇ ੪੬ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੪੬। ੮੧੩। ਚਲਦਾ।

ਚੌਪਈ

ਏਕ ਸ੍ਰਵਨਨ ਹਮ ਸੁਨੀ। ਹਰਿਯਾਬਾਦ ਏਕ ਤ੍ਰਿਯ ਗੁਨੀ।
ਬਾਦਲ ਕੁਅਰਿ ਨਾਮ ਤ੍ਰਿਯ ਤਿਹ ਕੋ। ਜਾਨਤ ਹੈ ਸਿਗਰੋ ਜਗ ਜਿਹ ਕੋ। ੧।

ਏਕ ਮੁਗਲ ਤਿਨ ਧਾਮ ਬੁਲਾਯੋ। ਆਛੇ ਭੋਜਨ ਤਾਹਿ ਖਵਾਯੋ।
ਤਾਹਿ ਭਜਨ ਕਹ ਹਾਥ ਪਸਾਰਾ। ਤਬ ਤ੍ਰਿਯ ਤਾਹਿ ਜੂਤਿਯਨ ਮਾਰਾ। ੨।

ਮਾਰਿ ਮੁਗਲ ਕੂਕਤ ਇਮਿ ਧਾਈ। ਯਹ ਸੁਨਿ ਬੈਨ ਪ੍ਰਜਾ ਮਿਲਿ ਆਈ।
ਕਰਿ ਸਮੋਧ ਤਿਨ ਧਾਮ ਪਠਾਯੋ। ਯਾ ਕੇ ਕੰਠ ਟੁਕ ਫਸਿ ਗਯੋ। ੩।

ਦੋਹਰਾ

ਚੇਤ ਮੁਗਲ ਜਬ ਹੀ ਭਯਾ ਸੀਸ ਰਹਿਯੋ ਨਿਹੁਰਾਇ।
ਅਤਿ ਲਜਤ ਜਿਯ ਮੈ ਭਯਾ ਬੈਨ ਨ ਭਾਖੁਯੋ ਜਾਇ। ੪।
ਅਬ ਮੈ ਯਾਹਿ ਉਬਾਰਿਯਾ ਸੀਤਲ ਬਾਰਿ ਪਿਯਾਇ।
ਸਭ ਸੋ ਐਸੀ ਭਾਤਿ ਕਹਿ ਤਾ ਕੋ ਦਿਯਾ ਉਠਾਇ। ੫। ੧।
*ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸੰਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੭। ੮੧੮। ਅਫਸ੍ਰੀ।*

ਦੋਹਰਾ

ਜਹਾਂਗੀਰ ਪਾਤਿਸਾਹ ਕੇ ਬੇਗਮ ਨੂਰ ਜਹਾਂ।
ਬਸਿ ਕੀਨਾ ਪਤਿ ਆਪਨਾ ਇਹ ਜਸ ਜਹਾ ਤਹਾ। ੧।

ਚੌਪਈ

ਨੂਰ ਜਹਾਂ ਇਮਿ ਬਚਨ ਉਚਾਰੇ। ਜਹਾਂਗੀਰ ਸੁਨੁ ਸਾਹ ਹਮਾਰੇ।
ਹਮ ਤੁਮ ਆਜੁ ਅਖੇਟਕ ਜੈਹੈ। ਸਭ ਇਸਤ੍ਰਿਨ ਕਹ ਸਾਥ ਬੁਲੈਹੈ। ੨।

ਦੋਹਰਾ

ਜਹਾਂਗੀਰ ਏ ਬਚਨ ਸੁਨਿ ਖੇਲਨ ਚੜਾ ਸਿਕਾਰ।
ਸਖੀ ਸਹੇਲੀ ਸੰਗ ਲੈ ਆਯੋ ਬਨਹਿ ਮੰਝਾਰ। ੩।
ਅਰੁਨ ਬਸਤ੍ਰ ਤਨ ਮਹਿ ਧਰੇ ਇਮਿ ਅਬਲਾ ਦੁਤਿ ਦੇਹਿ।
ਨਰ ਬਪੁਰੇ ਕਾ ਸੁਰਨ ਕੇ ਚਿਤ ਚੁਰਾਏ ਲੇਹਿ। ੪।

ਨਵਲ ਬਸਤ੍ਰ ਨਵਲੈ ਜੁਬਨ ਨਵਲਾ ਤਿਯਾ ਅਨੂਪ।
ਤਾ ਕਾਨਨ ਮੈ ਡੋਲਹੀ ਰਤਿ ਸੇ ਸਕਲ ਸਰੂਪ। ੫।
ਇਕ ਗੋਰੀ ਇਕ ਸਾਵਰੀ ਹਸਿ ਹਸਿ ਝੂਮਰ ਦੇਹਿ।
ਜਹਾਂਗੀਰ ਨਰ ਨਾਹ ਕੀ ਸਗਲ ਬਲੈਯਾ ਲੇਹਿ। ੬।

ਚੌਪਈ

ਅਸੀਂ ਇਕ ਕਥਾ ਕੰਨਾਂ ਨਾਲ ਸੁਣੀ ਹੈ ਕਿ ਹਰਿਯਾਬਾਦ ਵਿਚ ਇਕ ਗੁਣਵਾਨ ਇਸਤਰੀ ਸੀ। ਉਸ ਇਸਤਰੀ ਨੂੰ ਸਾਰਾ ਸੰਸਾਰ ਬਾਦਲ ਕੁਅਰਿ ਦੇ ਨਾਂ ਨਾਲ ਜਾਣਦਾ ਸੀ।੧।

ਉਸ ਨੇ ਇਕ ਮੁਗਲ ਨੂੰ ਘਰ ਬੁਲਾਇਆ ਅਤੇ ਉਸ ਨੂੰ ਚੰਗਾ ਭੋਜਨ ਖੁਆਇਆ। ਉਸ (ਮੁਗਲ ਨੇ ਇਸਤਰੀ ਨਾਲ) ਭੋਗ ਕਰਨ ਲਈ ਹੱਥ ਵਧਾਇਆ, ਤਾਂ ਇਸਤਰੀ ਉਸ ਨੂੰ ਜੁਤੀਆਂ ਮਾਰਨ ਲਗੀ ਗਈ।੨।

ਮੁਗਲ ਨੂੰ ਕੁਟਾਪਾ ਚੜ੍ਹਾ ਕੇ ਕੂਕਦੀ ਹੋਈ ਇਸ ਤਰ੍ਹਾਂ ਦੌੜੀ ਕਿ (ਉਸ ਦੀ) ਆਵਾਜ਼ ਸੁਣ ਕੇ ਲੋਕੀਂ ਇਕੱਠੇ ਹੋ ਕੇ ਆ ਗਏ। ਉਸ ਨੇ ਸਾਰਿਆਂ ਲੋਕਾਂ ਨੂੰ ਸਮਝਾ ਕੇ ਅਤੇ ਇਹ ਕਹਿ ਕੇ ਘਰਾਂ ਨੂੰ ਪਰਤਾਇਆ ਕਿ ਇਸ ਦੇ ਗਲੇ ਵਿਚ ਰੋਟੀ ਫਸ ਗਈ ਸੀ।੩।

ਦੋਹਰਾ

ਜਦ ਮੁਗਲ ਨੂੰ ਹੋਸ਼ ਆਈ, ਤਾਂ ਉਸ ਨੇ ਨੀਵੀਂ ਪਾ ਲਈ। ਉਹ ਮਨ ਵਿਚ ਬਹੁਤ ਲਜਿਤ ਹੋਇਆ, (ਇਸ ਲਈ ਉਸ ਤੋਂ) ਬੋਲਿਆ ਨ ਗਿਆ।੪। ਹੁਣ ਮੈਂ ਠੰਡਾ ਜਲ ਪਿਲਾ ਕੇ ਇਸ ਨੂੰ ਸਾਵਧਾਨ ਕੀਤਾ ਹੈ। ਸਾਰਿਆਂ ਨੂੰ ਇਸ ਤਰ੍ਹਾਂ ਕਹਿ ਕੇ, ਉਸ (ਮੁਗਲ) ਨੂੰ ਘਰ ਤੋਂ ਭੇਜ ਦਿੱਤਾ।੫।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੭ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੪੭। ੮੧੮। ਚਲਦਾ।*

ਦੋਹਰਾ

ਜਹਾਂਗੀਰ ਬਾਦਸ਼ਾਹ ਦੀ ਨੂਰ ਜਹਾਂ ਬੇਗਮ ਸੀ। ਉਸ ਨੇ ਆਪਣਾ ਪਤੀ ਵਸ ਵਿਚ ਕੀਤਾ ਹੋਇਆ ਸੀ। ਇਹ ਗੱਲ ਜਿਥੇ ਕਿਥੇ ਪਸਰੀ ਹੋਈ ਸੀ।੧।

ਚੌਪਈ

ਨੂਰ ਜਹਾਂ ਨੇ ਇਸ ਤਰ੍ਹਾਂ ਕਿਹਾ ਕਿ ਹੇ ਮੇਰੇ ਜਹਾਂਗੀਰ ਬਾਦਸ਼ਾਹ! ਸੁਣੋ। ਮੈਂ ਤੇ ਤੁਸੀਂ, ਸਾਰੀਆਂ ਇਸਤਰੀਆਂ ਨੂੰ ਨਾਲ ਬੁਲਾ ਕੇ ਅਜ ਸ਼ਿਕਾਰ ਤੇ ਜਾਵਾਂਗੇ।੨।

ਦੋਹਰਾ

ਜਹਾਂਗੀਰ ਇਹ ਗੱਲ ਸੁਣ ਕੇ ਸ਼ਿਕਾਰ ਖੇਡਣ ਲਈ ਚੜ੍ਹ ਪਿਆ। ਸਖੀਆਂ ਸਹੇਲੀਆਂ ਨੂੰ ਨਾਲ ਲੈ ਕੇ ਬਨ ਵਿਚ ਪਹੁੰਚ ਗਿਆ।੩। ਉਨ੍ਹਾਂ ਇਸਤਰੀਆਂ ਨੇ ਸ਼ਰੀਰ ਉਤੇ ਲਾਲ ਬਸਤ੍ਰ ਧਾਰਨ ਕੀਤੇ ਹੋਏ ਸਨ ਅਤੇ ਇਸ ਤਰ੍ਹਾਂ ਚਮਕ ਰਹੀਆਂ ਸਨ ਕਿ ਬੰਦਿਆਂ ਦਾ ਕੀ, ਦੇਵਤਿਆਂ ਦੇ ਦਿਲਾਂ ਨੂੰ ਵੀ ਚੁਰਾ ਰਹੀਆਂ ਸਨ।੪।

ਨਵੇਂ ਬਸਤ੍ਰ, ਨਵੀਂ ਜਵਾਨੀ ਅਤੇ ਸੁੰਦਰ ਤੇ ਅਨੂਪਮ ਇਸਤਰੀਆਂ ਕਾਮ ਦੇਵ ਦੀ ਇਸਤਰੀ ਰਤੀ ਦਾ ਰੂਪ ਬਣ ਕੇ ਬਨ ਵਿਚ ਫਿਰ ਰਹੀਆਂ ਸਨ।੫। ਕੋਈ ਗੋਰੀ ਸੀ ਅਤੇ ਕੋਈ ਸਾਂਵਲੀ; ਹਸ ਹਸ ਕੇ ਧਮਾਰ ਪਾ ਰਹੀਆਂ ਸਨ ਅਤੇ ਜਹਾਂਗੀਰ ਬਾਦਸ਼ਾਹ ਤੋਂ ਕੁਰਬਾਨ ਹੋ ਰਹੀਆਂ ਸਨ।੬।

ਚੌਪਈ

ਸਭ ਤ੍ਰਿਯ ਹਬਿਨ ਅਰੂੜਿਤ ਭਈ। ਸਭ ਹੀ ਹਾਥ ਬੰਦੂਕੈ ਲਈ।
ਬਿਹਸਿ ਬਿਹਸਿ ਕਰਿ ਬਚਨ ਸੁਨਾਵੈ। ਜਹਾਂਗੀਰ ਕਹ ਸੀਸ ਝੁਕਾਵੈ। ੭।

ਸਭ ਇਸਤ੍ਰਿਨ ਕਰ ਜੋਰੈ ਕੀਨੋ। ਏਕ ਮ੍ਰਿਗਹਿ ਜਾਨੇ ਨਹਿ ਦੀਨੋ।
ਕੋਤਿਕ ਬੈਠ ਬਹਲ ਪਰ ਗਈ। ਹੈ ਗੈ ਕਿਤੀ ਅਰੂੜਿਤ ਭਈ। ੮।

ਦੋਹਰਾ

ਕਿਨਹੂੰ ਗਹੀ ਤੁਫੰਗ ਕਰ ਕਿਨਹੂੰ ਗਹੀ ਕ੍ਰਿਪਾਨ।
ਕਿਨਹੂੰ ਕਟਾਰੀ ਕਾਢਿ ਲੀ ਕਿਨਹੂੰ ਤਨੀ ਕਮਾਨ। ੯।

ਚੌਪਈ

ਪ੍ਰਿਥਮ ਮ੍ਰਿਗਨ ਪਰ ਸ੍ਰਾਨ ਧਵਾਏ। ਪੁਨਿ ਚੀਤਾ ਤੇ ਹਰਿਨ ਗਹਾਏ।
ਬਾਜ ਜੁਰਨ ਕਾ ਕਿਯਾ ਸਿਕਾਰਾ। ਨੂਰ ਜਹਾਂ ਪਰ ਪ੍ਰੀਤਿ ਅਪਾਰਾ। ੧੦।

ਰੋਝ ਹਰਿਨ ਝੰਖਾਰ ਸੰਘਾਰੇ। ਨੂਰ ਜਹਾਂ ਗਹਿ ਤੁਪਕ ਪ੍ਰਹਾਰੇ।
ਕਿਨਹੂੰ ਹਨੇ ਬੇਗਮਨ ਬਾਨਾ। ਪਸੁਨ ਕਰਾ ਜਮ ਧਾਮ ਪਯਾਨਾ। ੧੧।

ਦੋਹਰਾ

ਅਧਿਕ ਰੂਪ ਬੇਗਮ ਨਿਰਖਿ ਚੀਝਿ ਰਹੈ ਮ੍ਰਿਗ ਕੋਟਿ।
ਗਿਰੇ ਮੂਰਛਨਾ ਹ੍ਵੈ ਧਰਨਿ ਲਗੇ ਬਿਨਾ ਸਰ ਚੋਟਿ। ੧੨।
ਜਿਨ ਕੈ ਤੀਖਨ ਅਸਿ ਲਗੇ ਲੀਜਤ ਤਿਨੈ ਬਚਾਇ।
ਜਿਨੈ ਦ੍ਰਿਗਨ ਕੇ ਸਰ ਲਗੇ ਤਿਨ ਕੇ ਕਛੁ ਨ ਉਪਾਇ। ੧੩।

ਚੌਪਈ

ਕਿਤੀ ਸਹਚਰੀ ਤੁਰੈ ਧਵਾਵੈ। ਪਹੁਚਿ ਮ੍ਰਿਗਨ ਕੋ ਘਾਇ ਲਗਾਵੈ।
ਕਿਨਹੂੰ ਮ੍ਰਿਗਨ ਦ੍ਰਿਗਨ ਸਰ ਮਾਰੇ। ਬਿਨੁ ਪ੍ਰਾਨਨ ਗਿਰਿ ਗਏ ਬਿਚਾਰੇ। ੧੪।

ਇਹੀ ਭਾਤਿ ਸੇ ਕੀਆ ਸਿਕਾਰਾ। ਤਬ ਲੋ ਨਿਕਸਾ ਸਿੰਘ ਅਪਾਰਾ।
ਯਹ ਧੁਨਿ ਸਾਹ ਸ੍ਰਵਨ ਸੁਨਿ ਪਾਈ। ਸਕਲ ਨਾਰਿ ਇਕਠੀ ਹ੍ਵੈ ਆਈ। ੧੫।

ਦੋਹਰਾ

ਬਹੁ ਅਰਨਾ ਭੈਸਾਨ ਕੇ ਆਗੇ ਧਰਾ ਬਨਾਇ।
ਤਾ ਪਾਛੇ ਹਜਰਤਿ ਚਲੇ ਬੇਗਮ ਸੰਗ ਸੁਹਾਇ। ੧੬।

ਚੌਪਈ

ਸਾਰੀਆਂ ਇਸਤਰੀਆਂ ਹਾਥੀਆਂ ਉਪਰ ਸਵਾਰ ਹੋ ਗਈਆਂ। ਸਭ ਨੇ ਹੱਥ ਵਿਚ ਬੰਦੂਕਾਂ ਲੈ ਲਈਆਂ। ਹਸ ਹਸ ਕੇ ਬੋਲ ਸੁਣਾਉਂਦੀਆਂ ਸਨ ਅਤੇ ਜਹਾਂਗੀਰ ਨੂੰ ਸਿਰ ਨਿਵਾਰੀਆਂ ਸਨ।੨।

ਸਭ ਇਸਤਰੀਆਂ ਨੇ ਜੋਟੀਆਂ ਬਣਾਈਆਂ ਹੋਈਆਂ ਸਨ ਅਤੇ ਇਕ ਹਿਰਨ ਵੀ ਜਾਣ ਨਹੀਂ ਦੇ ਰਹੀਆਂ ਸਨ। ਕਈ (ਇਸਤਰੀਆਂ) ਸਵਾਰੀਆਂ (ਬਹਲੀਆਂ ਅਥਵਾ ਰਥਾਂ) ਉਤੇ ਗਈਆਂ। ਕਈ ਇਕ ਘੋੜਿਆਂ ਅਤੇ ਹਾਥੀਆਂ ਉਤੇ ਸਵਾਰ ਹੋਈਆਂ।੩।

ਦੋਹਰਾ

ਕਿਸੇ ਨੇ ਬੰਦੂਕ ਫੜੀ ਹੋਈ ਸੀ, ਕਿਸੇ ਨੇ ਕ੍ਰਿਪਾਨ ਪਕੜੀ ਹੋਈ ਸੀ। ਕਿਸੇ ਨੇ ਕਟਾਰ ਕੱਢੀ ਹੋਈ ਸੀ ਅਤੇ ਕਿਸੇ ਨੇ ਕਮਾਨ ਕਸੀ ਹੋਈ ਸੀ।੪।

ਚੌਪਈ

ਪਹਿਲਾਂ ਹਿਰਨਾਂ ਪਿਛੇ ਕੁੱਤੇ ਭਜਾਏ ਅਤੇ ਫਿਰ ਚਿਤਰਿਆਂ ਦੁਆਰਾ ਹਿਰਨਾਂ ਨੂੰ ਪਕੜਵਾਇਆ। ਬਾਜ਼ਾਂ ਅਤੇ ਜੁਰਿਆਂ ਨਾਲ ਸ਼ਿਕਾਰ ਕੀਤਾ। (ਜਹਾਂਗੀਰ ਬਾਦਸ਼ਾਹ ਦਾ) ਨੂਰ ਜਹਾਂ ਪ੍ਰਤਿ ਅਪਾਰ ਪ੍ਰੇਮ ਸੀ।੧੦।

ਨੂਰ ਜਹਾਂ ਨੇ ਬੰਦੂਕ ਚਲਾ ਕੇ ਰੋਝ (ਨੀਲ ਗਊਆਂ), ਹਿਰਨ, ਝੰਖਾਰ (ਬਾਰਾਸਿੰਗੋ) ਮਾਰੇ। ਕਿਤਨੀਆਂ ਨੂੰ ਬੇਗਮਾਂ ਨੇ ਤੀਰਾਂ ਨਾਲ ਮਾਰ ਦਿੱਤਾ (ਅਤੇ ਇਸ ਤਰ੍ਹਾਂ) ਪਸ਼ੂਆਂ ਨੇ ਯਮ-ਲੋਕ ਵਲ ਚਾਲੇ ਪਾਏ।੧੧।

ਦੋਹਰਾ

ਬੇਗਮ ਦਾ ਰੂਪ ਵੇਖ ਕੇ ਬਹੁਤ ਹਿਰਨ ਖੁਸ਼ ਹੋ ਗਏ ਅਤੇ ਬਿਨਾ ਬਾਣ ਲਗੇ ਧਰਤੀ ਉਤੇ ਮੂਰਛਿਤ ਹੋ ਕੇ ਡਿਗ ਪਏ।੧੨।

ਜਿਨ੍ਹਾਂ ਨੂੰ ਤਿਖੀ ਤਲਵਾਰ ਲਗੇ, ਉਨ੍ਹਾਂ ਨੂੰ ਤਾਂ ਬਚਾਇਆ ਜਾ ਸਕਦਾ ਹੈ, (ਪਰ) ਜਿਨ੍ਹਾਂ ਨੂੰ ਨੈਣਾਂ ਦੇ ਬਾਣ ਲਗੇ ਹੋਣ, ਉਨ੍ਹਾਂ (ਦੇ ਬਚਾਓ ਦਾ) ਕੋਈ ਉਪਾ ਨਹੀਂ ਹੋ ਸਕਦਾ।੧੩।

ਚੌਪਈ

ਕਈ ਸਹੇਲੀਆਂ ਘੋੜਿਆਂ ਨੂੰ ਦੌੜਾਂਦੀਆਂ ਸਨ ਅਤੇ ਹਿਰਨਾਂ ਤਕ ਪਹੁੰਚ ਕੇ (ਉਨ੍ਹਾਂ ਨੂੰ) ਜ਼ਖ਼ਮੀ ਕਰਦੀਆਂ ਸਨ। ਕਈਆਂ ਨੇ ਹਿਰਨਾਂ ਨੂੰ ਨੈਣਾਂ ਦੇ ਤੀਰ ਮਾਰੇ ਸਨ। ਉਹ ਵਿਚਾਰੇ ਪ੍ਰਾਣਹੀਨ ਹੋ ਕੇ ਡਿਗ ਪਏ ਸਨ।੧੪।

ਇਸ ਤਰ੍ਹਾਂ ਨਾਲ ਸ਼ਿਕਾਰ ਕੀਤਾ। ਉਦੋਂ ਤਕ ਇਕ ਵੱਡਾ ਸ਼ੇਰ ਆ ਨਿਕਲਿਆ। ਉਸ ਦੀ ਆਵਾਜ਼ ਬਾਦਸ਼ਾਹ ਨੇ ਕੰਨੀ ਸੁਣ ਲਈ ਅਤੇ ਸਾਰੀਆਂ ਇਸਤਰੀਆਂ ਇਕੱਠੀਆਂ ਹੋ ਕੇ (ਉਥੇ) ਆ ਗਈਆਂ।੧੫।

ਦੋਹਰਾ

ਬਹੁਤ ਸਾਰੇ ਗੋਂਡਿਆਂ ਅਤੇ (ਜੰਗਲੀ) ਝੋਟਿਆਂ ਨੂੰ ਅਗੇ ਕਰ ਲਿਆ ਅਤੇ ਉਨ੍ਹਾਂ ਦੇ ਪਿਛੇ ਬੇਗਮਾਂ ਨਾਲ ਸੁਸ਼ੋਭਿਤ ਹੋ ਕੇ ਬਾਦਸ਼ਾਹ ਚਲ ਪਿਆ।੧੬।

ਚੌਪਈ

ਜਹਾਂਗੀਰ ਤਕਿ ਤੁਪਕਿ ਚਲਾਈ। ਸੇ ਨਹਿ ਲਗੀ ਸਿੰਘ ਕੇ ਜਾਈ।
 ਅਧਿਕ ਕੋਪ ਕਰਿ ਕੇਹਰਿ ਧਾਯੋ। ਪਾਤਿਸਾਹ ਕੇ ਊਪਰ ਆਯੋ। ੧੭।
 ਹਰਿ ਧਾਵਤ ਹਥਿਨੀ ਭਜਿ ਗਈ। ਨੂਰ ਜਹਾਂਦਕ ਠਾਵ ਨ ਪਈ।
 ਜੋਧ ਬਾਇ ਯਹ ਤਾਹਿ ਨਿਹਾਰਿਯੋ। ਤਾਕਿ ਤੁਪਕ ਕੇ ਘਾਇ ਪ੍ਰਹਾਰਿਯੋ। ੧੮।

ਦੋਹਰਾ

ਸਿੰਘ ਪ੍ਰਾਨ ਤਬ ਹੀ ਤਜੇ ਲਗੇ ਤੁਪਕ ਕੇ ਘਾਇ।
 ਤੀਨ ਸਲਾਮੈ ਤਿਨ ਕਰੀ ਜਹਾਂਗੀਰ ਕੇ ਆਇ। ੧੯।

ਚੌਪਈ

ਅਧਿਕ ਖੁਸੀ ਹਜਰਤਿ ਜੂ ਭਏ। ਜਨੁ ਮੁਹਿ ਪ੍ਰਾਨ ਆਜੁ ਇਹ ਦਏ।
 ਧੰਨ੍ਯ ਧੰਨ੍ਯ ਨਿਜੁ ਤ੍ਰਿਯ ਕਹ ਕੀਨੋ। ਪ੍ਰਾਨ ਦਾਨ ਹਮ ਕੇ ਇਨ ਦੀਨੋ। ੨੦।

ਦੋਹਰਾ

ਨੂਰ ਜਹਾਂ ਕੀ ਸਹਚਰੀ ਕੋਤਕ ਸਕਲ ਨਿਹਾਰ।
 ਜਹਾਂਗੀਰ ਸ੍ਵਨਨ ਸੁਨਤ ਭਾਖ੍ਯੋ ਬਚਨ ਸੁਧਾਰਿ। ੨੧।

ਚੌਪਈ

ਜਿਨ ਕੇਹਰਿ ਤ੍ਰਿਯ ਬਲੀ ਸੰਘਾਰੋ। ਤਿਹ ਆਗੇ ਕ੍ਯਾ ਮਨੁਖ ਬਿਚਾਰੋ।
 ਹਾਹਾ ਦੈਯਾ ਕਹ ਕ੍ਯਾ ਕਰਿਯੈ। ਐਸੀ ਢੀਠ ਨਾਰਿ ਤੇ ਭਰਿਯੈ। ੨੨।

ਅਤਿਲ

ਜਹਾਂਗੀਰ ਏ ਬਚਨ ਜਬੈ ਸ੍ਵਨਨ ਸੁਨ੍ਯੋ।
 ਚਿਤ ਮੈ ਅਧਿਕ ਰਿਸਾਇ ਸੀਸ ਅਪੁਨੋ ਧੁਨ੍ਯੋ।
 ਐਸੀ ਤ੍ਰਿਯ ਕੇ ਨਿਕਟ ਨ ਬਹੁਰੇ ਜਾਇਯੈ।
 ਹੋ ਕਰੈ ਦੇਹ ਕੋ ਘਾਤ ਬਹੁਰਿ ਕ੍ਯਾ ਪਾਇਯੈ। ੨੩।

ਚੌਪਈ

ਜਹਾਂਗੀਰ ਸੁਨਿ ਬਚਨ ਡਰਾਨ੍ਯੋ। ਤ੍ਰਿਯ ਕੋ ਤ੍ਰਾਸ ਅਧਿਕ ਜਿਯ ਮਾਨ੍ਯੋ।
 ਸਿੰਘ ਹਨਤ ਜਿਹ ਲਗੀ ਨ ਬਾਰਾ। ਤਿਹ ਆਗੇ ਕ੍ਯਾ ਮਨੁਖ ਬਿਚਾਰਾ। ੨੪।

ਦੋਹਰਾ

ਅਤਿ ਬਚਿਤ੍ਰ ਗਤਿ ਤ੍ਰਿਯਨ ਕੀ ਜਿਨੈ ਨ ਜਾਨੈ ਕੋਇ।
 ਜੋ ਬਾਛੈ ਸੋਈ ਕਰੈ ਜੋ ਚਾਹੈ ਸੋ ਹੋਇ। ੨੫।
 ਪਿਯਹਿ ਉਬਾਰਾ ਹਰਿ ਹਨਾ ਏਕ ਤੁਪਕ ਕੇ ਠੋਰ।
 ਤਾ ਕੋ ਛਲਿ ਪਲ ਮੈ ਗਈ ਭਈ ਔਰ ਕੀ ਔਰ। ੨੬।

ਚੌਪਈ

(ਉਸ ਨੂੰ) ਵੇਖ ਕੇ ਜਹਾਂਗੀਰ ਨੇ ਬੰਦੂਕ ਚਲਾਈ, ਪਰ ਉਹ ਸ਼ੇਰ ਨੂੰ ਜਾ ਕੇ ਨ ਲਗੀ।
ਬਹੁਤ ਕ੍ਰੋਧਿਤ ਹੋ ਕੇ ਸ਼ੇਰ ਭਜਿਆ ਅਤੇ ਬਾਦਸ਼ਾਹ ਦੇ ਉਪਰ ਆਇਆ।੧੭।

ਸ਼ੇਰ ਦੇ ਆਉਂਦਿਆਂ ਹੀ ਹਥਣੀ ਦੌੜ ਗਈ ਅਤੇ ਨੂਰ ਜਹਾਂ ਆਦਿਕ ਕੋਈ ਵੀ
ਠਹਿਰ ਨ ਸਕੀ। ਤਦੋਂ ਜੋਧਾਬਾਈ ਨੇ ਇਹ (ਸਥਿਤੀ) ਵੇਖੀ ਅਤੇ ਉਸ (ਸ਼ੇਰ) ਨੂੰ ਬੰਦੂਕ ਦੀ
ਗੋਲੀ ਮਾਰੀ।੧੮।

ਦੋਹਰਾ

ਬੰਦੂਕ ਦੀ ਗੋਲੀ ਲਗਦਿਆਂ ਹੀ ਸ਼ੇਰ ਨੇ ਪ੍ਰਾਣ ਤਿਆਗ ਦਿੱਤੇ ਅਤੇ ਬੇਗਮ ਨੇ ਆ
ਕੇ ਜਹਾਂਗੀਰ ਨੂੰ ਤਿੰਨ ਵਾਰ ਸਲਾਮ ਕੀਤਾ।੧੯।

ਚੌਪਈ

(ਇਸ ਘਟਨਾ ਕਰ ਕੇ) ਬਾਦਸ਼ਾਹ ਬਹੁਤ ਖੁਸ਼ ਹੋਇਆ, ਮਾਨੋ ਇਸ ਨੇ ਅਜ ਮੈਨੂੰ
ਪ੍ਰਾਣ-ਦਾਨ ਦਿੱਤਾ ਹੋਵੇ। (ਉਸ ਨੇ) ਆਪਣੀ ਇਸਤਰੀ ਨੂੰ ਧੰਨ ਧੰਨ ਕਹਿ ਕੇ ਆਖਿਆ ਕਿ
ਇਸ ਨੇ ਮੈਨੂੰ ਪ੍ਰਾਣ-ਦਾਨ ਦਿੱਤਾ ਹੈ।੨੦।

ਦੋਹਰਾ

ਨੂਰ ਜਹਾਂ ਦੀ ਇਕ ਸਹੇਲੀ ਨੇ ਇਹ ਸਾਰਾ ਕੌਤਕ ਵੇਖ ਕੇ ਜਹਾਂਗੀਰ ਨੂੰ ਸੁਣਾਉਂਦੇ
ਹੋਇਆਂ ਇਹ ਗੱਲ ਚੰਗੀ ਤਰ੍ਹਾਂ ਕਹੀ।੨੧।

ਚੌਪਈ

ਜਿਸ ਨੇ ਬਲਵਾਨ ਸ਼ੇਰ ਨੂੰ ਮਾਰ ਦਿੱਤਾ ਹੈ, ਉਸ ਅਗੇ ਵਿਚਾਰਾ ਮਨੁੱਖ ਕੀ ਹੈ। ਹੇ
ਪਰਮਾਤਮਾ ('ਦੈਯਾ')! (ਅਸੀਂ) ਹੁਣ ਕੀ ਕਰੀਏ। ਅਜਿਹੀ ਢੀਠ ਨਾਰ ਤੋਂ ਡਰਨਾ ਹੀ ਭਲਾ।੨੨।

ਅੰਤਿਮ

ਜਦ ਜਹਾਂਗੀਰ ਨੇ ਇਹ ਬੋਲ ਕੰਨਾਂ ਨਾਲ ਸੁਣੇ, ਤਾਂ ਮਨ ਵਿਚ ਗੁੱਸੇ ਹੋ ਕੇ ਆਪਣੇ
ਸਿਰ ਨੂੰ ਹਿਲਾਇਆ। ਅਜਿਹੀ ਇਸਤਰੀ ਦੇ ਨੇੜੇ ਫਿਰ ਨਹੀਂ ਜਾਣਾ ਚਾਹੀਦਾ (ਕਿਉਂਕਿ)
ਦੇਹ ਦਾ ਨਾਸ਼ ਕਰਾ ਕੇ ਫਿਰ ਕੀ ਪ੍ਰਾਪਤ ਕਰਾਂਗੇ।੨੩।

ਚੌਪਈ

ਜਹਾਂਗੀਰ ਇਹ ਬਚਨ ਸੁਣ ਕੇ ਡਰ ਗਿਆ ਅਤੇ (ਉਸ) ਇਸਤਰੀ ਦਾ ਬਹੁਤ ਡਰ
ਮਨ ਵਿਚ ਅਨੁਭਵ ਕੀਤਾ। ਜਿਸ ਨੂੰ ਸ਼ੇਰ ਮਾਰਨ ਵੇਲੇ ਦੇਰ ਨਹੀਂ ਲਗੀ, ਉਸ ਅਗੇ ਮਨੁੱਖ
ਵਿਚਾਰਾ ਕੀ ਹੈ।੨੪।

ਦੋਹਰਾ

ਇਸਤਰੀਆਂ (ਦੇ ਚਰਿਤ੍ਰ) ਦੀ ਅਜੀਬ ਗਤੀ ਹੈ ਜਿਸ ਨੂੰ ਕਿਸੇ ਨੇ ਨਹੀਂ ਸਮਝਿਆ।
(ਇਹ) ਜੋ ਚਾਹੁੰਦੀ ਹੈ ਉਹੀ ਕਰਦੀ ਹੈ ਅਤੇ ਜੋ ਚਾਹੁੰਦੀ ਹੈ ਉਹੀ ਹੁੰਦਾ ਹੈ।੨੫। ਪ੍ਰੀਤਮ
ਨੂੰ ਬਚਾਇਆ ਅਤੇ ਬੰਦੂਕ ਦੇ ਇਕ ਵਾਰ ਨਾਲ ਸ਼ੇਰ ਨੂੰ ਮਾਰ ਦਿੱਤਾ। ਉਸ ਨੂੰ ਪਲ ਵਿਚ
ਛਲ ਕੇ ਚਲੀ ਗਈ ਅਤੇ (ਸਥਿਤੀ) ਹੋਰ ਦੀ ਹੋਰ ਹੋ ਗਈ।੨੬।

ਜਹਾਂਗੀਰ ਪਤਿਸਾਹ ਤਬ ਮਨ ਮੈ ਭਯਾ ਉਦਾਸ।

ਤਾ ਸੰਗ ਸੋ ਬਾਝੈ ਸਦਾ ਡਰ ਤੇ ਭਯਾ ਨਿਰਾਸ। ੨੭। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੮। ੮੪੫। ਅਫਸ੍ਰੀ।*

ਚੌਪਈ

ਆਨੰਦ ਪੁਰ ਨਾਇਨ ਇਕ ਰਹਈ। ਨੰਦ ਮਤੀ ਤਾ ਕੋ ਜਗ ਕਹਈ।

ਮੂਰਖ ਨਾਥ ਤਵਨ ਕੋ ਰਹੈ। ਤ੍ਰਿਯ ਕਹ ਕਛੁ ਨ ਮੁਖ ਤੇ ਕਹੈ। ੧।

ਤਾ ਕੇ ਧਾਮ ਬਹੁਤ ਜਨ ਆਵੈ। ਨਿਸ ਦਿਨ ਤਾ ਸੋ ਭੋਗ ਕਮਾਵੈ।

ਸੋ ਜੜ ਪਰਾ ਹਮਾਰੇ ਰਹਈ। ਤਾ ਕੋ ਕਛੁ ਨ ਮੁਖ ਤੇ ਕਹਈ। ੨।

ਜਬ ਕਬਹੂੰ ਵਹੁ ਧਾਮ ਸਿਧਾਵੈ। ਯੋ ਤਾ ਸੋ ਤ੍ਰਿਯ ਬਚਨ ਸੁਨਾਵੈ।

ਯਾ ਕਹ ਕਲਿ ਕੀ ਬਾਤ ਨ ਲਾਗੀ। ਮੇਰੇ ਪਿਯਾ ਬਡੇ ਬਡਭਾਗੀ। ੩।

ਦੌਹਰਾ

ਨਿਸੁ ਦਿਨ ਸਬਦਨ ਗਾਵਹੀ ਸਭ ਸਾਧਨ ਕੋ ਰਾਉ।

ਮੋ ਪਤਿ ਗੁਰ ਕੋ ਭਗਤਿ ਹੈ ਲਗੀ ਨ ਕਲਿ ਕੀ ਬਾਉ। ੪।

ਚੌਪਈ

ਯਹ ਜੜ ਫੂਲਿ ਬਚਨ ਸੁਨਿ ਜਾਵੈ। ਅਧਿਕ ਆਪੁ ਕਹ ਸਾਧੁ ਕਹਾਵੈ।

ਵਹ ਜਾਰਨ ਸੋ ਨਿਸੁ ਦਿਨ ਰਹਈ। ਇਹ ਕਛੁ ਤਿਨੈ ਨ ਮੁਖ ਤੇ ਕਹਈ। ੫। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਉਨਚਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੪੯। ੮੪੬। ਅਫਸ੍ਰੀ।*

ਚੌਪਈ

ਰਾਨੀ ਏਕ ਓਡਛੇ ਰਹੈ। ਪੁਰਖ ਮੰਜਰੀ ਜਿਹ ਜਗ ਕਹੈ।

ਤਾ ਕੇ ਤੁਲਿ ਅਵਰ ਕੋਊ ਨਾਹੀ। ਯਾ ਤੇ ਨਾਰਿ ਰਿਸਤ ਮਨ ਮਾਹੀ। ੧।

ਅਧਿਕ ਰੂਪ ਤਾ ਕੋ ਬਿਧਿ ਦਯੋ। ਜਾ ਤੇ ਬਸਿ ਰਾਜਾ ਹੂੰ ਗਯੋ।

ਜੋ ਤ੍ਰਿਯ ਕਹੈ ਬਚਨ ਸੋਈ ਮਾਨੈ। ਬਿਨੁ ਪੂਛੇ ਕਛੁ ਕਾਜ ਨ ਠਾਨੈ। ੨।

ਰਾਨੀ ਰਾਜ ਦੇਸ ਕੋ ਕਯੋ। ਰਾਜਾ ਰਾਨੀ ਕੀ ਸਮ ਭਯੋ।

ਜੋ ਤ੍ਰਿਯ ਕਹੈ ਵਹੈ ਜਗ ਮਾਨੈ। ਨ੍ਰਿਪ ਕੀ ਚਿਤ ਕੋਊ ਕਾਨਿ ਨ ਆਨੈ। ੩।

ਜਹਾਂਗੀਰ ਬਾਦਸ਼ਾਹ ਤਦ ਤੋਂ ਮਨ ਵਿਚ ਉਦਾਸ ਹੋ ਗਿਆ ਅਤੇ ਉਸ (ਇਸਤਰੀ) ਨਾਲ ਗੱਲਾਂ ਕਰਨੇ ਸਦਾ ਡਰਦਾ ਹੋਇਆ ਨਿਰਾਸ ਹੋ ਗਿਆ। ੨੭।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਹਾਡੇ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੮। ੮੪੫। ਚਲਦਾ।*

ਚੌਪਈ

ਆਨੰਦਪੁਰ ਵਿਚ ਇਕ ਨੈਣ ਰਹਿੰਦੀ ਸੀ। ਉਸ ਨੂੰ ਨੰਦ ਮਤੀ (ਨਾਂ ਨਾਲ) ਸਾਰੇ ਯਾਦ ਕਰਦੇ ਸਨ। ਉਸ ਦਾ ਪਤੀ ਮੂਰਖ ਸੀ ਅਤੇ (ਆਪਣੀ) ਇਸਤਰੀ ਨੂੰ ਮੂੰਹੋਂ ਕੁਝ ਵੀ ਨਹੀਂ ਕਹਿੰਦਾ ਸੀ। ੧।

ਉਸ ਦੇ ਘਰ ਬਹੁਤ ਲੋਕ ਆਉਂਦੇ ਸਨ ਅਤੇ ਰਾਤ ਦਿਨ ਉਸ ਨਾਲ ਭੋਗ ਕਰਦੇ ਸਨ। ਉਹ ਮੂਰਖ ਸਾਡੇ ਪਿਆ ਰਹਿੰਦਾ ਸੀ ਅਤੇ ਉਸ (ਇਸਤਰੀ) ਨੂੰ (ਆਪਣੇ) ਮੁਖ ਤੋਂ ਕੁਝ ਵੀ ਨਹੀਂ ਕਹਿੰਦਾ ਸੀ। ੨।

ਜਦੋਂ ਕਦੇ ਵੀ ਉਹ ਘਰ ਨੂੰ ਜਾਂਦਾ, ਤਾਂ ਇਸਤਰੀ ਉਸ ਨੂੰ ਇਸ ਤਰ੍ਹਾਂ ਕਹਿ ਕੇ ਸੁਣਾਉਂਦੀ ਕਿ ਮੇਰਾ ਪਤੀ ਵੱਡੇ ਭਾਗਾਂ ਵਾਲਾ ਹੈ। ਇਸ ਨੂੰ ਕਲਿਯੁਗ ਦੀ ਹਵਾ ('ਬਾਤ') ਤਕ ਨਹੀਂ ਲਗੀ। ੩।

ਦੋਹਰਾ

(ਇਸਤਰੀ ਕਹਿੰਦੀ ਕਿ ਮੇਰਾ ਪਤੀ) ਰਾਤ ਦਿਨ ਸ਼ਬਦ ਗਾਉਂਦਾ ਰਹਿੰਦਾ ਹੈ ਅਤੇ ਸਾਰਿਆਂ ਸਾਧਾਂ ਦਾ ਸ਼ਿਰੋਮਣੀ ਹੈ। ਮੇਰਾ ਪਤੀ ਗੁਰੂ ਦਾ ਭਗਤ ਹੈ ਅਤੇ ਉਸ ਨੂੰ ਕਲਿਯੁਗ ਦੀ ਹਵਾ ਤਕ ਵੀ ਨਹੀਂ ਲਗੀ ਹੈ। ੪।

ਚੌਪਈ

ਉਹ ਮੂਰਖ (ਇਸਤਰੀ ਦੀ) ਗੱਲ ਸੁਣ ਕੇ ਫੁਲ ਜਾਂਦਾ ਅਤੇ ਆਪਣੇ ਆਪ ਨੂੰ ਹੋਰ ਵੀ ਵੱਡਾ ਸਾਧ ਅਖਵਾਉਂਦਾ। ਉਹ (ਇਸਤਰੀ) ਰਾਤ ਦਿਨ ਯਾਰਾਂ ਨਾਲ ਰਹਿੰਦੀ ਅਤੇ ਇਹ ਉਸ ਨੂੰ ਮੂੰਹੋਂ ਕੁਝ ਵੀ ਨ ਕਹਿੰਦਾ। ੫।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਹਾਡੇ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੪੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੪੯। ੮੫੦। ਚਲਦਾ।*

ਚੌਪਈ

ਓਰਛਾ ਵਿਚ ਇਕ ਰਾਣੀ ਰਹਿੰਦੀ ਸੀ। ਉਸ ਨੂੰ ਲੋਕ ਪ੍ਰਹਪ ਮੰਜਰੀ ਕਹਿੰਦੇ ਸਨ। ਉਸ ਵਰਗੀ (ਸੁੰਦਰ) ਹੋਰ ਕੋਈ ਨਹੀਂ ਸੀ। ਇਸ ਲਈ ਔਰਤਾਂ ਉਸ ਨਾਲ ਖਾਰ ਖਾਂਦੀਆਂ ਸਨ। ੧।

ਵਿਧਾਤਾ ਨੇ ਉਸ ਨੂੰ ਬਹੁਤ ਰੂਪ ਦਿੱਤਾ ਸੀ, ਜਿਸ ਕਰ ਕੇ ਰਾਜਾ ਵੀ ਉਸ ਦੇ ਵਸ ਵਿਚ ਹੋ ਗਿਆ ਸੀ। ਰਾਣੀ ਜੋ ਕਹਿੰਦੀ, ਉਹੀ (ਰਾਜਾ) ਮੰਨ ਲੈਂਦਾ ਅਤੇ ਉਸ ਤੋਂ ਬਿਨਾ ਪੁਛੇ ਕੋਈ ਕੰਮ ਨ ਕਰਦਾ। ੨।

ਰਾਣੀ ਦੇਸ ਦਾ ਰਾਜ ਕਰਦੀ ਸੀ ਅਤੇ ਰਾਜਾ ਰਾਣੀ ਵਰਗਾ ਹੋ ਗਿਆ ਸੀ (ਅਰਥਾਤ ਉਸ ਦੀ ਸਥਿਤੀ ਰਾਣੀ ਜਿਹੀ ਹੋ ਗਈ ਸੀ)। ਜੋ ਇਸਤਰੀ ਕਹਿੰਦੀ, ਉਹੀ ਸਾਰੇ ਕਰਦੇ। ਰਾਜੇ ਦੀ ਕੋਈ ਵੀ (ਮਨ ਵਿਚ) ਪਰਵਾਹ ਨਹੀਂ ਕਰਦਾ ਸੀ। ੩।

ਦੋਹਰਾ

ਰਾਜਾ ਰਾਜ ਕਮਾਵਈ ਪਤਿ ਕੀ ਕਰੈ ਨ ਕਾਨਿ।
ਰਾਜਾ ਕੋ ਰਾਨੀ ਕਿਯਾ ਦੇਖਤ ਸਕਲ ਜਹਾਨ।੪।

ਚੌਪਈ

ਰਾਜਾ ਕੋ ਰਾਨੀ ਬਸਿ ਕਿਯੋ। ਜੀਤ ਜੰਤ੍ਰ ਮੰਤ੍ਰਨ ਸੋ ਲਿਯੋ।
ਜਬ ਚਾਹਤ ਤਬ ਦੇਤ ਉਠਾਈ। ਪੁਨਿ ਸੁਹਾਤ ਤਬ ਲੇਤ ਬਲਾਈ।੫।

ਦੋਹਰਾ

ਹੇਰਿ ਏਕ ਸੁੰਦਰ ਪੁਰਖ ਰਾਨੀ ਤਜੀ ਸਿਯਾਨ।
ਪੁਰਖ ਭੇਸ ਧਰਿ ਤਿਹ ਸਦਨ ਨਿਸਿ ਕਹ ਕਿਯਾ ਪਯਾਨ। ੬।

ਚੌਪਈ

ਇਹੀ ਬੀਚ ਰਾਜਾ ਜੂ ਆਯੋ। ਰਾਨੀ ਬਿਨਾ ਸਖੀ ਦੁਖ ਪਾਯੋ।
ਧਾਮ ਨ ਪੈਠਨ ਨ੍ਰਿਪ ਕਹ ਦੀਨਾ। ਤਬ ਤ੍ਰਿਯ ਤਾਹਿ ਬਚਨ ਅਸਿ ਕੀਨਾ ।੭।

ਦੋਹਰਾ

ਕਛੂ ਭੂਲ ਤੁਮ ਤੇ ਭਈ ਤਾ ਤੇ ਤ੍ਰਿਯ ਕਿਯ ਮਾਨ।
ਮੁਰ ਗ੍ਰਿਹ ਕਰਨ ਨ ਦੀਜਿਯਹੁ ਨ੍ਰਿਪ ਕਹ ਕਹਾ ਪਯਾਨ।੮।

ਚੌਪਈ

ਰਾਨੀ ਤਾ ਸੋ ਭੋਗ ਕਮਾਈ। ਬਹੁਰੋ ਧਾਮੁ ਅਪੁਨੇ ਆਈ।
ਯਹ ਚਰਿਤ੍ਰ ਕਹ ਤਿਨੈ ਸੁਨਾਯੋ। ਤਾ ਤੇ ਤ੍ਰਿਯ ਕਹ ਅਧਿਕ ਰਿਝਾਯੋ।੯।

ਤਬ ਤਿਨ ਤ੍ਰਿਯੋ ਅਧਿਕ ਧਨ ਦੀਨੋ। ਭਾਤਿ ਅਨੇਕ ਨਿਹੋਰੋ ਕੀਨੋ।
ਭਲੀ ਸਖੀ ਹਮਰੀ ਮੁਖ ਭਾਖੀ। ਹਮਰੀ ਆਜੁ ਲਾਜ ਇਨ ਰਾਖੀ।੧੦।

ਦੋਹਰਾ

ਅਧਿਕ ਨਿਹੋਰੋ ਰਾਇ ਕਰਿ ਰਾਨੀ ਲਈ ਮਨਾਇ।
ਅਧਿਕ ਪ੍ਰੀਤਿ ਤਾ ਸੋ ਕਰੀ ਭੇਦ ਨ ਸਕਿਯਾ ਪਾਇ।੧੧।
ਜੋ ਨ੍ਰਿਪ ਚਮਕਾ ਨ ਰਹੈ ਤ੍ਰਿਯ ਕਾ ਕਰਤ ਬਿਸ੍ਵਾਸ।
ਅਵਰ ਪੁਰਖ ਪਰ ਅਟਕਿ ਤ੍ਰਿਯ ਕਰਤ ਤਵਨ ਕੋ ਨਾਸ। ੧੨।
ਚਿਤ ਨ ਦੀਜੈ ਆਪਨੋ ਸਭ ਕੋ ਲੇਹੁ ਬਨਾਇ।
ਤਬ ਸਭ ਕਹ ਜੀਤਤ ਰਹੇ ਰਾਜ ਕਰੋ ਸੁਖ ਪਾਇ।੧੩।੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪਦਾਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮਸਤੁ।੫੦।੮੬੩। ਅਫਜ਼ੂ।

ਦੌਹਰਾ

ਰਾਣੀ ਰਾਜ ਕਰਦੀ ਸੀ ਅਤੇ ਪਤੀ ਦੀ ਕੋਈ ਪਰਵਾਹ ਨਹੀਂ ਕਰਦੀ ਸੀ। ਰਾਜੇ ਨੂੰ ਰਾਣੀ ਬਣਾ ਦਿੱਤਾ ਸੀ। (ਇਹ ਸਭ ਕੁਝ) ਸਾਰਾ ਸੰਸਾਰ ਵੇਖ ਰਿਹਾ ਸੀ।੪।

ਚੌਪਈ

ਰਾਜੇ ਨੂੰ ਰਾਣੀ ਨੇ ਵਸ ਵਿਚ ਕੀਤਾ ਹੋਇਆ ਸੀ। (ਉਸ ਨੂੰ) ਜੰਤ੍ਰਾਂ ਮੰਤ੍ਰਾਂ ਨਾਲ ਜਿਤਿਆ ਹੋਇਆ ਸੀ। ਜਦੋਂ ਚਾਹੁੰਦੀ, ਉਸ ਨੂੰ ਉਠਾ ਦਿੰਦੀ ਅਤੇ ਜਦੋਂ ਫਿਰ ਚੰਗਾ ਲਗਦਾ, ਬੁਲਾ ਲੈਂਦੀ।੫।

ਦੌਹਰਾ

ਇਕ ਸੁੰਦਰ ਪੁਰਸ਼ ਨੂੰ ਵੇਖ ਕੇ ਰਾਣੀ ਨੇ ਸਭ ਸਿਆਣਪ ਛੱਡ ਦਿੱਤੀ ਅਤੇ ਪੁਰਸ਼ ਦਾ ਭੇਸ ਧਾਰ ਕੇ ਰਾਤ ਨੂੰ ਉਸ ਦੇ ਘਰ ਚਲੀ ਗਈ।੬।

ਚੌਪਈ

ਇਸ ਦੌਰਾਨ ਰਾਜਾ ਆ ਗਿਆ। ਰਾਣੀ ਤੋਂ ਬਿਨਾ ਸਖੀ ਨੇ ਬਹੁਤ ਦੁਖ ਮਹਿਸੂਸ ਕੀਤਾ। (ਪਰ ਉਸ ਨੇ) ਰਾਜੇ ਨੂੰ ਘਰ ਵਿਚ ਦਾਖਲ ਨ ਹੋਣ ਦਿੱਤਾ ਅਤੇ ਤਦ (ਉਸ) ਇਸਤਰੀ ਨੇ ਉਸ ਨੂੰ ਇਸ ਤਰ੍ਹਾਂ ਕਿਹਾ।੭।

ਦੌਹਰਾ

(ਹੇ ਰਾਜਨ!) ਤੁਹਾਡੇ ਤੋਂ ਕੁਝ ਭੁਲ ਹੋਈ ਹੈ, ਇਸ ਲਈ ਇਸਤਰੀ (ਰਾਣੀ) ਨੇ ਰੋਸਾ ਕੀਤਾ ਹੈ ਅਤੇ ਕਿਹਾ ਹੈ ਕਿ ਮੇਰੇ ਘਰ ਵਿਚ ਰਾਜੇ ਨੂੰ ਨਹੀਂ ਆਣ ਦੇਣਾ।੮।

ਚੌਪਈ

ਰਾਣੀ ਨੇ ਉਸ (ਪ੍ਰੇਮੀ) ਨਾਲ ਭੋਗ ਕੀਤਾ ਅਤੇ ਫਿਰ ਆਪਣੇ ਘਰ ਪਰਤ ਆਈ। ਉਸ ਨੂੰ (ਸਖੀ ਨੇ) ਇਹ ਚਰਿਤ੍ਰ ਸੁਣਾ ਦਿੱਤਾ ਅਤੇ ਇਸ ਤਰ੍ਹਾਂ ਰਾਣੀ ਨੂੰ ਬਹੁਤ ਪ੍ਰਸੰਨ ਕੀਤਾ।੯।

ਤਦ ਰਾਣੀ ਨੇ ਉਸ ਔਰਤ ਨੂੰ ਬਹੁਤ ਧਨ ਦਿੱਤਾ ਅਤੇ ਬਹੁਤ ਤਰ੍ਹਾਂ ਨਾਲ ਅਹਿਸਾਨ ਮੰਨਿਆ ਅਤੇ ਮੂੰਹੋਂ ਕਿਹਾ ਹੋ ਸਖੀ! (ਤੂੰ) ਮੇਰੀ ਚੰਗੀ ਸਹੇਲੀ ਹੈਂ। ਤੂੰ ਅਜ ਮੇਰੀ ਲਾਜ ਰਖ ਲਈ ਹੈ। ੧੦।

ਦੌਹਰਾ

ਬਹੁਤ ਤਰਲੇ ਕਰ ਕੇ ਰਾਜੇ ਨੇ ਰਾਣੀ ਨੂੰ ਮਨਾ ਲਿਆ ਅਤੇ ਉਸ ਨਾਲ ਅਧਿਕ ਪ੍ਰੇਮ ਕੀਤਾ, ਪਰ ਭੇਦ ਨੂੰ ਨ ਪਾ ਸਕਿਆ।੧੧। ਜੋ ਰਾਜਾ ਸਾਵਧਾਨ ਨਹੀਂ ਰਹਿੰਦਾ ਅਤੇ ਇਸਤਰੀ ਦਾ ਵਿਸ਼ਵਾਸ ਕਰਦਾ ਹੈ। (ਉਹ) ਇਸਤਰੀ ਹੋਰ ਮਰਦ ਨਾਲ ਅਟਕ ਕੇ ਉਸ ਦਾ ਨਾਸ਼ ਕਰ ਦਿੰਦੀ ਹੈ।੧੨। ਆਪਣੇ ਮਨ (ਦੀ ਗੱਲ ਕਿਸੇ ਨਾਲ) ਸਾਂਝੀ ਨ ਕਰੇ ਅਤੇ ਸਾਰਿਆਂ ਨੂੰ ਆਪਣਾ ਬਣਾ ਕੇ ਰਖੇ। ਤਦ (ਤੁਸੀਂ) ਸਭ ਨੂੰ ਜਿਤਦੇ ਰਹੋਗੇ ਅਤੇ ਸੁਖ ਪੂਰਵਕ ਰਾਜ ਕਰੋਗੇ। ੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੫੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੫੦। ੮੬੩। ਚਲਦਾ।

ਚੌਪਈ

ਮਾਰਵਾਰ ਇਕ ਸਾਹੁ ਕਹਾਵੈ। ਅਨਿਕ ਦਰਬੁ ਕੋ ਬਨਿਜ ਚਲਾਵੈ।
 ਦੈ ਦੈ ਕਰਜ ਬ੍ਰਾਜ ਬਹੁ ਲੇਈ। ਪੁੰਨ੍ਯ ਦਾਨ ਬਿਪ੍ਰਨ ਕਹ ਦੇਈ। ੧।

ਸੀਲ ਮਤੀ ਤਾ ਕੀ ਤ੍ਰਿਯ ਭਾਰੀ। ਸੂਰਜ ਲਖੀ ਨ ਚੰਦ੍ਰ ਨਿਹਾਰੀ।
 ਨਿਰਖਿ ਰੂਪਿ ਨਿਜੁ ਪਤਿ ਕੋ ਜੀਯੈ। ਤਿਹ ਨਿਰਖੇ ਬਿਨੁ ਪਾਨਿ ਨ ਪੀਯੈ। ੨।

ਤਾ ਕੇ ਪਤਿ ਕੋ ਰੂਪਿ ਅਪਾਰਾ। ਰੀਝਿ ਦਿਯਾ ਤਾ ਕੋ ਕਰਤਾਰਾ।
 ਉਦੈ ਕਰਨ ਤਾ ਕੋ ਸੁਭ ਨਾਮਾ। ਸੀਲ ਮੰਜਰੀ ਤਾ ਕੀ ਬਾਮਾ। ੩।

ਦੋਹਰਾ

ਰੂਪ ਅਨੂਪਮ ਸਾਹੁ ਕੋ ਜੋ ਨਿਰਖਤ ਬਰ ਨਾਰਿ।
 ਲੋਕ ਲਾਜ ਕਹ ਛੋਰਿ ਕਰਿ ਤਾ ਕਹ ਰਹਤ ਨਿਹਾਰਿ। ੪।

ਚੌਪਈ

ਏਕ ਤ੍ਰਿਯਾ ਕੇ ਇਮਿ ਚਿਤ ਆਈ। ਹੋਰਿ ਰੂਪ ਤਾ ਕੋ ਲਲਚਾਈ।
 ਕਵਨ ਕਹਾ ਚਿਤ ਚਰਿਤ ਬਨੈਯੈ। ਜੇ ਤੇ ਸਾਹੁ ਮੀਤ ਕਰਿ ਪੈਯੈ। ੫।

ਤਾ ਕੀ ਤ੍ਰਿਯ ਸੋ ਪ੍ਰੀਤਿ ਲਗਾਈ। ਧਰਮ ਬਹਿਨ ਅਪਨੀ ਠਹਰਾਈ।
 ਨਈ ਨਈ ਨਿਤਿ ਕਥਾ ਸੁਨਾਵੈ। ਸਾਹੁ ਤ੍ਰਿਯਾ ਕਹ ਅਧਿਕ ਰਿਝਾਵੈ। ੬।

ਸੁਨਿ ਸਾਹੁਨਿ ਤੁਹਿ ਕਥਾ ਸੁਨਾਉ। ਤੁਮਰੇ ਸਚਿਤ ਕੋ ਗਰਬੁ ਮਿਟਾਉ।
 ਜੈਸੇ ਅਤਿ ਸੁੰਦਰ ਪਤਿ ਤੇਰੇ। ਤੈਸੇ ਹੀ ਚੀਨਹੁ ਪਿਯ ਮੇਰੇ। ੭।

ਦੋਹਰਾ

ਤੇਰੇ ਅਰੁ ਮੇਰੇ ਪਤਿਹ ਭੇਦ ਰੂਪ ਨਹਿ ਕੋਇ।
 ਉਠਿ ਕਰਿ ਆਪੁ ਬਿਲੋਕਿਯੈ ਤੇਰ ਕਿ ਮੇਰੇ ਹੋਇ। ੮।

ਚੌਪਈ

ਆਜੁ ਸਾਝਿ ਨਿਜੁ ਪਤਿਹਿ ਲਿਯੈਹੋ। ਤੁਮਰੀ ਦ੍ਰਿਸਟਿ ਅਗੋਚਰ ਕੈਹੋ।
 ਸਾਹੁ ਤ੍ਰਿਯਹਿ ਕਛੁ ਭੇਦ ਨ ਪਾਯੋ। ਤਿਹ ਦੇਖਨ ਕਹ ਚਿਤ ਲਲਚਾਯੋ। ੯।

ਆਪੁ ਅਗਮਨੇ ਤ੍ਰਿਯਾ ਉਚਾਰੇ। ਸਾਹੁ ਕ੍ਰਿਕ੍ਰਿਆ ਨਾਰਿ ਤਿਹਾਰੇ।
 ਤਾ ਕੋ ਸਕਲ ਚਰਿਤ੍ਰ ਦਿਖੈਹੋ। ਤੁਮ ਕੋ ਮੀਤ ਆਪਨੋ ਕੈਹੋ। ੧੦।

ਚੌਪਈ

ਮਾਰਵਾੜ ਵਿਚ ਇਹ ਸ਼ਾਹ ਵਜਦਾ ਸੀ ਜੋ ਬਹੁਤ ਧਨ ਦਾ ਬਪਾਰ ਕਰਦਾ ਸੀ।
ਕਰਜ਼ ਦੇ ਕੇ ਬਹੁਤ ਵਿਆਜ ਲੈਂਦਾ ਸੀ ਅਤੇ ਬ੍ਰਾਹਮਣਾਂ ਨੂੰ ਪੁੰਨ ਦਾਨ ਦਿੰਦਾ ਸੀ।੧।

ਸੀਲ ਮਤੀ ਨਾਂ ਦੀ ਉਸ ਦੀ ਵੱਡੀ ਇਸਤਰੀ ਸੀ। (ਉਸ ਨੂੰ) ਨ ਸੂਰਜ ਨੇ ਵੇਖਿਆ
ਸੀ ਅਤੇ ਨ ਹੀ ਚੰਦ੍ਰਮਾ ਨੇ। ਉਹ ਆਪਣੇ ਪਤੀ ਦੇ ਰੂਪ ਨੂੰ ਵੇਖ ਕੇ ਜੀਉਂਦੀ ਸੀ। ਉਸ ਨੂੰ
ਵੇਖੇ ਬਿਨਾ ਪਾਣੀ ਤਕ ਨਹੀਂ ਪੀਂਦੀ ਸੀ।੨।

ਉਸ ਦੇ ਪਤੀ ਦਾ ਰੂਪ ਵੀ ਅਪਾਰ ਸੀ ਜੋ ਪਰਮਾਤਮਾ ਨੇ ਉਸ ਨੂੰ ਪ੍ਰਸੰਨ ਹੋ ਕੇ
ਦਿੱਤਾ ਸੀ। ਉਸ ਦਾ ਸੁਭ ਨਾਂ ਉਦੈ ਕਰਨ ਸੀ ਅਤੇ ਸੀਲ ਮੰਜਰੀ ਉਸ ਦੀ ਇਸਤਰੀ ਦਾ ਨਾਂ
ਸੀ।੩।

ਦੌਹਰਾ

ਉਸ ਸ਼ਾਹ ਦੇ ਅਨੂਪਮ ਰੂਪ ਨੂੰ ਜੋ ਚੰਗੀ ਇਸਤਰੀ ਵੇਖਦੀ ਸੀ, ਉਹ ਲੋਕ ਲਾਜ ਨੂੰ
ਛੱਡ ਕੇ ਉਸ ਨੂੰ ਵੇਖਦੀ ਹੀ ਰਹਿ ਜਾਂਦੀ ਸੀ।੪।

ਚੌਪਈ

ਇਕ ਇਸਤਰੀ ਉਸ ਦੇ ਰੂਪ ਨੂੰ ਵੇਖ ਕੇ ਲਲਚਾ ਗਈ ਅਤੇ ਉਸ ਦੇ ਮਨ ਵਿਚ
ਇਸ ਤਰ੍ਹਾਂ ਆਇਆ ਕਿ ਕਿਹੜਾ ਚਰਿਤ੍ਰ ਕਰੀਏ ਜਿਸ ਨਾਲ ਸ਼ਾਹ ਨੂੰ ਮਿਤਰ ਰੂਪ ਵਿਚ
ਪ੍ਰਾਪਤ ਕਰੀਏ।੫।

(ਉਸ ਨੇ) ਉਸ (ਸ਼ਾਹ) ਦੀ ਇਸਤਰੀ ਨਾਲ ਮਿਤਰਤਾ ਕਰ ਲਈ ਅਤੇ (ਉਸ ਨੂੰ)
ਆਪਣੀ ਧਰਮ ਭੈਣ ਬਣਾ ਲਿਆ। (ਉਸ ਨੂੰ) ਰੋਜ਼ ਨਵੀਂ ਨਵੀਂ ਕਥਾ ਸੁਣਾਉਂਦੀ ਅਤੇ (ਇਸ
ਤਰ੍ਹਾਂ) ਸ਼ਾਹ ਦੀ ਇਸਤਰੀ ਨੂੰ ਬਹੁਤ ਪ੍ਰਸੰਨ ਕਰਦੀ।੬।

(ਇਕ ਦਿਨ ਕਹਿਣ ਲਗੀ) ਹੇ ਸ਼ਾਹਣੀ! ਸੁਣ, ਤੈਨੂੰ (ਇਕ) ਕਥਾ ਸੁਣਾਵਾਂ ਅਤੇ
ਤੇਰੇ ਚਿਤ ਦਾ ਅਭਿਮਾਨ ਦੂਰ ਕਰਾਂ। ਜਿਹੜੇ ਜਿਹੜੇ ਤੇਰੇ ਸੁੰਦਰ ਪਤੀ ਹਨ, ਉਹੋ ਜਿਹਾ ਮੇਰਾ
ਪਤੀ ਵੀ ਸਮਝ।੭।

ਦੌਹਰਾ

ਤੇਰੇ ਅਤੇ ਮੇਰੇ ਪਤੀ ਦੇ ਰੂਪ ਵਿਚ ਕੋਈ ਫਰਕ ਨਹੀਂ ਹੈ। ਉਠ ਕੇ ਆਪ ਵੇਖ ਲੈ ਕਿ
ਤੇਰਾ ਪਤੀ ਹੈ ਜਾਂ ਮੇਰਾ।੮।

ਚੌਪਈ

ਮੈਂ ਅਜ ਸੰਝ ਵੇਲੇ ਆਪਣਾ ਪਤੀ ਲਿਆਵਾਂਗੀ ਅਤੇ ਤੇਰੀ ਦ੍ਰਿਸ਼ਟੀ ਗੋਚਰ ਕਰਾਂਗੀ।
ਸ਼ਾਹਣੀ ਨੇ (ਇਸ ਗੱਲ ਦਾ) ਭੇਦ ਕੁਝ ਨ ਸਮਝਿਆ ਅਤੇ ਉਸ ਨੂੰ ਵੇਖਣ ਦੀ ਮਨ ਵਿਚ
ਇੱਛਾ ਪੈਦਾ ਹੋਈ।੯।

(ਉਸ) ਇਸਤਰੀ ਨੇ ਅਗੇ ਹੋ ਕੇ (ਸ਼ਾਹ ਨੂੰ) ਕਿਹਾ (ਹੇ ਸ਼ਾਹ!) ਤੇਰੀ ਇਸਤਰੀ
ਕੁਲੱਛਣੀ ਹੈ। ਉਸ ਦਾ ਸਾਰਾ ਚਰਿਤ੍ਰ (ਮੈਂ ਤੁਹਾਨੂੰ) ਵਿਖਾਵਾਂਗੀ ਅਤੇ ਤੁਹਾਨੂੰ ਆਪਣਾ
ਮਿਤਰ ਕਰਾਂਗੀ।੧੦।

ਤਬ ਤੁਮ ਗਵਨ ਹਮਾਰੇ ਕੀਜੋ। ਨਿਜੁ ਤ੍ਰਿਯ ਚਰਿਤ੍ਰ ਦੇਖਿ ਜਬ ਲੀਜੋ।
ਤਹਾ ਠਾਢ ਤੁਮ ਕੋ ਲੈ ਕਰਿਹੋ। ਮੀਤ ਆਯੋ ਤਵ ਤਾਹਿ ਉਚਰਿਹੋ। ੧੧।

ਦੋਹਰਾ

ਜਬ ਵਹੁ ਤਾਕੀ ਛੋਰਿ ਤ੍ਰਿਯ ਨਿਰਧੈ ਨੈਨ ਪਸਾਰਿ।
ਤਬ ਤੁਮ ਅਪਨੇ ਚਿਤ ਬਿਖੈ ਲੀਜਹੁ ਚਰਿਤ ਬਿਚਾਰਿ। ੧੨।
ਤਹਾ ਠਾਢ ਤਾ ਕੋ ਕਿਯਾ ਆਪੁ ਗਈ ਤਿਹ ਪਾਸ।
ਮੋ ਪਤਿ ਆਯੋ ਦੇਖਿਯੈ ਚਿਤ ਕੋ ਛੋਰਿ ਬਿਸ੍ਵਾਸ। ੧੩।

ਚੌਪਈ

ਤਾ ਕੀ ਕਹੀ ਕਾਨ ਤ੍ਰਿਯ ਧਰੀ। ਤਾਕੀ ਛੋਰਿ ਦ੍ਰਿਸਟਿ ਜਬ ਕਰੀ।
ਯਹ ਕੋਤਕ ਸਭ ਸਾਹੁ ਨਿਹਾਰਿਯੋ। ਦੁਰਾਚਾਰ ਇਹ ਨਾਰਿ ਬਿਚਾਰਿਯੋ। ੧੪।
ਮੋ ਸੋ ਸਤਿ ਤਵਨ ਤ੍ਰਿਯ ਕਹਿਯੋ। ਯੋ ਕਹਿ ਸਾਹੁ ਮੋਨਿ ਹੂ ਰਹਿਯੋ।
ਨਿਜ ਤ੍ਰਿਯ ਭਏ ਨੇਹ ਤਜਿ ਦੀਨੋ। ਤਿਹ ਤ੍ਰਿਅ ਸਾਥ ਯਰਾਨੋ ਕੀਨੋ। ੧੫।

ਦੋਹਰਾ

ਛਲਿਯੋ ਸਾਹੁ ਤ੍ਰਿਯ ਤ੍ਰਿਯਾਜੁਤ ਐਸੇ ਚਰਿਤ ਸੁਧਾਰਿ।
ਤਾ ਸੋ ਨੇਹੁ ਤੁਰਾਇ ਕੈ ਕਿਯਾ ਆਪੁਨੋ ਯਾਰ। ੧੬। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੧। ੮੭੯। ਅਫਸੂਰੀ।

ਚੌਪਈ

ਉਤਰ ਦੇਸ ਨ੍ਰਿਪਤਿ ਇਕ ਭਾਰੋ। ਸੂਰਜ ਬੰਸ ਬਿਖੈ ਉਜਯਾਰੋ।
ਇੰਦ੍ਰ ਪ੍ਰਭਾ ਤਾ ਕੀ ਪਟਰਾਨੀ। ਬਿਜੈ ਸਿੰਘ ਰਾਜਾ ਬਰ ਆਨੀ। ੧।

ਦੋਹਰਾ

ਏਕ ਸੁਤਾ ਤਾ ਕੇ ਭਵਨ ਅਮਿਤ ਰੂਪ ਕੀ ਖਾਨਿ।
ਕਾਮ ਦੇਵ ਠਟਕੇ ਰਹਤ ਰਤਿ ਸਮ ਤਾਹਿ ਪਛਾਨਿ। ੨।

ਚੌਪਈ

ਜੋਬਨ ਅਧਿਕ ਤਾਹਿ ਜਬ ਭਯੋ। ਲੈ ਤਾ ਕੋ ਗੰਗਾ ਪਿਤੁ ਗਯੋ।
ਬਡੇ ਬਡੇ ਰਾਜਾ ਤਹ ਐਹੈ। ਤਿਨ ਮੈ ਭਲੇ ਹੋਰਿ ਤਹ ਦੈਹੈ। ੩।
ਚਲੇ ਚਲੇ ਗੰਗਾ ਪਹਿ ਆਏ। ਬੰਧੁ ਸੁਤਾ ਇਸਤ੍ਰਿਨ ਸੰਗ ਲਯਾਏ।
ਸ੍ਰੀ ਜਾਨੁਵਿ ਕੋ ਦਰਸਨ ਕੀਨੋ। ਪੂਰਬ ਪਾਪ ਬਿਦਾ ਕਰਿ ਦੀਨੋ। ੪।

ਤੁਸੀਂ ਤਦ ਮੇਰੇ (ਘਰ) ਵਲ ਆਉਣਾ, ਜਦ (ਤੁਸੀਂ) ਆਪਣੀ ਇਸਤਰੀ ਦਾ ਚਰਿਤ੍ਰ ਵੇਖ ਲਵੋਗੇ। ਮੈਂ ਤੁਹਾਨੂੰ ਉਥੇ ਲੈ ਜਾ ਕੇ ਖੜਾ ਕਰਾਂਗੀ ਅਤੇ ਉਸ ਨੂੰ ਕਹਾਂਗੀ ਕਿ (ਮੇਰਾ) ਮਿਤਰ ਆਇਆ ਹੈ।੧੧।

ਦੌਹਰਾ

ਜਦ ਉਹ ਇਸਤਰੀ ਖਿੜਕੀ ਖੋਲ ਕੇ ਅਤੇ ਅੱਖਾਂ ਪਸਾਰ ਕੇ ਵੇਖੇਗੀ, ਤਦ ਤੁਸੀਂ ਆਪਣੇ ਮਨ ਵਿਚ ਉਸ ਦੇ ਚਰਿਤ੍ਰ ਬਾਰੇ ਵਿਚਾਰ ਕਰ ਲੈਣਾ।੧੨। ਉਸ ਨੂੰ ਉਥੇ ਖੜਾ ਕਰ ਕੇ ਆਪ ਉਸ (ਸ਼ਾਹਣੀ) ਕੋਲ ਚਲੀ ਗਈ। ਮੇਰਾ ਪਤੀ ਆਇਆ ਹੈ, (ਤੁਸੀਂ ਚੰਗੀ ਤਰ੍ਹਾਂ) ਮਨਦਾ ਭਰੋਸਾ ਛੱਡ ਕੇ ਵੇਖ ਲਵੋ।੧੩।

ਚੌਪਈ

ਖਿੜਕੀ ਖੋਲ੍ਹ ਕੇ ਜਦ ਵੇਖਿਆ ਤਾਂ ਉਸ ਦੀ ਗੱਲ ਇਸਤਰੀ ਨੇ ਕੰਨ ਵਿਚ ਧਾਰਨ ਕਰ ਲਈ। ਸ਼ਾਹ ਨੇ ਇਹ ਸਾਰਾ ਕੌਤਕ ਵੇਖਿਆ ਅਤੇ (ਆਪਣੀ) ਇਸਤਰੀ ਨੂੰ ਦੁਰਾਚਾਰੀ ਸਮਝ ਲਿਆ।੧੪।

ਉਸ ਇਸਤਰੀ ਨੇ ਮੈਨੂੰ ਸਚ ਕਿਹਾ ਹੈ। ਇਹ ਕਹਿ ਕੇ ਸ਼ਾਹ ਚੁਪ ਹੋ ਗਿਆ। ਉਸ ਨੇ ਆਪਣੀ ਇਸਤਰੀ ਨਾਲ ਪ੍ਰੇਮ ਛੱਡ ਦਿੱਤਾ ਅਤੇ ਉਸ ਇਸਤਰੀ ਨਾਲ ਯਰਾਨਾ ਲਗਾ ਲਿਆ।੧੫।

ਦੌਹਰਾ

ਉਸ ਇਸਤਰੀ ਨੇ ਚੰਗੀ ਤਰ੍ਹਾਂ ਚਰਿਤ੍ਰ ਕਰ ਕੇ ਇਸਤਰੀ ਸਹਿਤ ਸ਼ਾਹ ਨੂੰ ਛਲ ਲਿਆ ਅਤੇ ਉਸ ਨਾਲੋਂ ਪ੍ਰੇਮ ਤੁੜਵਾ ਕੇ ਆਪਣਾ ਯਾਰ ਬਣਾ ਲਿਆ।੧੬।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਪ੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ਪੰਨਾ ੮੭੯ ਚਲਦਾ।*

ਚੌਪਈ

ਉੱਤਰ ਦੇਸ਼ ਵਿਚ ਇਕ ਵੱਡਾ ਰਾਜਾ ਸੀ ਜੋ ਸੂਰਜ ਬੰਸ ਦਾ ਚਾਨਣ (ਸਮਝਿਆ ਜਾਂਦਾ) ਸੀ। ਇੰਦ੍ਰ ਪ੍ਰਭਾ ਉਸ ਦੀ ਪਟਰਾਣੀ ਸੀ ਅਤੇ ਬਿਜੈ ਸਿੰਘ ਰਾਜੇ ਨੇ ਉਸ ਨੂੰ ਵਰ ਕੇ ਲਿਆਉਂਦਾ ਸੀ।੧।

ਦੌਹਰਾ

ਉਨ੍ਹਾਂ ਦੇ ਘਰ ਇਕ ਅਮਿਤ ਰੂਪ ਵਾਲੀ ਸੁੰਦਰ ਪੁੱਤਰੀ ਸੀ ਜਿਸ ਨੂੰ ਰਤੀ ਸਮਾਨ ਸਮਝ ਕੇ ਕਾਮ ਦੇਵ ਵੀ ਰੁਕ ਜਾਂਦਾ ਸੀ।੨।

ਚੌਪਈ

ਜਦ ਉਹ ਭਰ ਜਵਾਨ ਹੋ ਗਈ ਤਾਂ ਉਸ ਨੂੰ ਪਿਤਾ ਗੰਗਾ (ਦੇ ਕੰਢੇ) ਲੈ ਗਿਆ। ਉਥੇ ਵੱਡੇ ਵੱਡੇ ਰਾਜੇ ਆਏ ਹੁੰਦੇ ਹਨ। ਉਨ੍ਹਾਂ ਵਿਚੋਂ ਕੋਈ ਚੰਗਾ ਵੇਖ ਕੇ (ਗੰਗਾ ਮਈਆ) ਇਸ ਨੂੰ ਦੇ ਦੇਵੇਗੀ।੩।

(ਉਹ) ਆਪਣੇ ਨਾਲ (ਬਹੁਤ ਸਾਰੀਆਂ) ਇਸਤਰੀਆਂ ਅਤੇ ਬੇਟੀਆਂ ਲੈ ਕੇ ਚਲਦੇ ਚਲਦੇ ਗੰਗਾ ਦੇ ਕੰਢੇ ਆ ਗਏ। ਉਨ੍ਹਾਂ ਨੇ ਗੰਗਾ ਦੇ ਦਰਸ਼ਨ ਕੀਤੇ ਅਤੇ ਪਿਛਲੇ ਪਾਪ ਮਿਟਾ ਦਿੱਤੇ।੪।

ਬਡੇ ਬਡੇ ਭੂਪਤਿ ਤਹ ਆਏ। ਤਵਨਿ ਕੁਅਰਿ ਕੋ ਸਕਲ ਦਿਖਾਏ।
ਇਨ ਪਰ ਦ੍ਰਿਸਟਿ ਸਭਨ ਪਰ ਕਰਿਯੈ। ਜੋ ਜਿਯ ਰੁਚੈ ਤਿਸੀ ਕੋ ਬਰਿਯੈ। ੫।

ਦੋਹਰਾ

ਹੇਰਿ ਨ੍ਰਿਪਤਿ ਸੁਤ ਨ੍ਰਿਪਨ ਕੇ ਕੰਨ੍ਯਾ ਕਹੀ ਬਿਚਾਰ।
ਸੁਭਟ ਸਿੰਘ ਸੁੰਦਰ ਸੁਘਰ ਬਰਹੋ ਵਹੈ ਕੁਮਾਰ। ੬।
ਅਧਿਕ ਰੂਪ ਤਾ ਕੋ ਨਿਰਖਿ ਸਭ ਰਾਜਾ ਰਿਸਿ ਖਾਹਿ।
ਜਿਯੋ ਕਿਯੋ ਯਾਹਿ ਬਿਵਾਹਿ ਕੈ ਗ੍ਰਿਹਿ ਅਪੁਨੇ ਲੈ ਜਾਹਿ। ੭।

ਚੌਪਈ

ਭੂਪਤਿ ਸਕਲ ਅਧਿਕ ਰਿਸਿ ਕਰੈ। ਹਾਥ ਹਥਯਾਰਨ ਉਪਰ ਧਰੈ।
ਕੁਪਿ ਕੁਪਿ ਬਚਨ ਬਕਤ੍ਰ ਤੇ ਕਹੈ। ਬਿਨੁ ਰਨ ਕਿਯੋ ਆਜੁ ਨਹਿ ਰਹੈ। ੮।
ਰਾਇ ਪ੍ਰੋਹਿਤਨ ਲਿਯਾ ਬੁਲਾਈ। ਸੁਭਟ ਸਿੰਘ ਪ੍ਰਤਿ ਦਏ ਪਠਾਈ।
ਮੇ ਪਰ ਕਹੀ ਅਨੁਗ੍ਰਹੁ ਕਰਿਯੈ। ਬੇਦ ਬਿਧਾਨ ਸਹਿਤ ਇਹ ਬਰਿਯੈ। ੯।

ਦੋਹਰਾ

ਸੁਭਟ ਸਿੰਘ ਐਸੇ ਕਹੀ ਤ੍ਰਿਯ ਮੁਰ ਆਗੇ ਏਕ।
ਬ੍ਰਯਾਹ ਦੂਸਰੋ ਨ ਕਰੋ ਜੋ ਜਨ ਕਹੈ ਅਨੇਕ। ੧੦।

ਚੌਪਈ

ਪ੍ਰੋਹਿਤ ਭੂਪਤਿ ਸੋ ਇਹ ਉਚਰੈ। ਸੁਭਟ ਸਿੰਘ ਯਾ ਕੋ ਨਹਿ ਬਰੈ।
ਤਾ ਤੇ ਕਛੁ ਜਤਨ ਪ੍ਰਭ ਕੀਜੈ। ਇਹ ਕੰਨ੍ਯਾ ਅਵਰੈ ਨ੍ਰਿਪ ਦੀਜੈ। ੧੧।

ਦੋਹਰਾ

ਤਬ ਕੰਨ੍ਯਾ ਐਸੇ ਕਹੀ ਬਚਨ ਪਿਤਾ ਕੇ ਸਾਥ।
ਜੇ ਕੋ ਜੁਧ ਜੀਤੈ ਮੁਝੈ ਵਹੈ ਹਮਾਰੇ ਨਾਥ। ੧੨।

ਚੌਪਈ

ਸਭ ਭੂਪਨ ਨ੍ਰਿਪ ਐਸ ਸੁਨਾਯੋ। ਆਪ ਜੁਧ ਕੋ ਬਿਵਤ ਬਨਾਯੋ।
ਜੇ ਕੋਊ ਤੁਮਲ ਜੁਧ ਹ੍ਯਾ ਕਰ ਹੈ। ਵਹੈ ਯਾਹਿ ਕੰਨ੍ਯਾ ਕਹੁ ਬਰਿ ਹੈ। ੧੩।

ਦੋਹਰਾ

ਸੁਨਤ ਬਚਨ ਬੀਰਾਨ ਕੇ ਚਿਤ ਮੈ ਭਯਾ ਅਨੰਦ।
ਮਥਿ ਸਮੁੰਦ੍ਰ ਦਲ ਪਾਇ ਹੈ ਆਜੁ ਕੁਅਰਿ ਮੁਖ ਚੰਦ। ੧੪।

ਉਥੇ ਵੱਡੇ ਵੱਡੇ ਰਾਜੇ ਆਏ ਹੋਏ ਸਨ। (ਉਹ) ਸਾਰੇ ਉਸ ਰਾਜ ਕੁਮਾਰੀ ਨੂੰ ਵਿਖਾਏ (ਅਤੇ ਕਿਹਾ) ਇਨ੍ਹਾਂ ਸਾਰਿਆਂ ਨੂੰ ਵੇਖੋ ਅਤੇ ਜੋ ਚੰਗਾ ਲਗੇ, ਉਸੇ ਨੂੰ ਵਰ ਲਵੋ।੫।

ਦੌਹਰਾ

ਰਾਜਿਆਂ ਅਤੇ ਰਾਜ ਕੁਮਾਰਾਂ ਨੂੰ ਵੇਖ ਕੇ ਰਾਜ ਕੁਮਾਰੀ ਨੇ ਵਿਚਾਰ ਪੂਰਵਕ ਕਿਹਾ ਸੁਭਟ ਸਿੰਘ ਬਹੁਤ ਸੁੰਦਰ ਅਤੇ ਸੁਘੜ ਹੈ, ਉਸੇ ਰਾਜ ਕੁਮਾਰ ਨਾਲ ਵਿਆਹ ਕਰਾਂਗੀ।੬। ਉਸ (ਸੁਭਟ ਸਿੰਘ) ਦੇ ਬਹੁਤ ਅਧਿਕ ਰੂਪ ਨੂੰ ਵੇਖ ਕੇ ਸਾਰੇ ਰਾਜੇ ਈਰਖਾ ਕਰ ਰਹੇ ਸਨ (ਅਤੇ ਸੋਚ ਰਹੇ ਸਨ ਕਿ) ਜਿਵੇਂ ਕਿਵੇਂ ਇਸ (ਰਾਜ ਕੁਮਾਰੀ) ਨੂੰ ਵਿਆਹ ਕੇ ਆਪਣੇ ਘਰ ਲੈ ਜਾਈਐ।੭।

ਚੌਪਈ

ਸਾਰੇ ਰਾਜੇ ਬਹੁਤ ਗੁੱਸਾ ਕਰਨ ਲਗੇ ਅਤੇ ਹੱਥ ਹਥਿਆਰਾਂ ਉਪਰ ਧਰ ਲਏ। ਕ੍ਰੋਧਿਤ ਹੋ ਕੇ ਮੂੰਹੋਂ ਬਚਨ ਕਹਿਣ ਲਗੇ ਕਿ ਅਜ ਯੁੱਧ ਕੀਤੇ ਬਿਨਾ ਰਹਿ ਨਹੀਂ ਹੋਣਾ।੮।

ਰਾਜੇ ਨੇ ਬ੍ਰਾਹਮਣਾਂ ਨੂੰ ਬੁਲਾ ਲਿਆ ਅਤੇ ਸੁਭਟ ਸਿੰਘ ਕੋਲ ਭੇਜ ਦਿੱਤਾ। (ਉਸ ਨੂੰ ਕਿਹਾ-) ਮੇਰੇ ਉਤੇ ਕ੍ਰਿਪਾ ਕਰੋ ਅਤੇ ਵੇਦ ਦੀ ਮਰਯਾਦਾ ਅਨੁਸਾਰ ਇਸ ਨਾਲ ਵਿਆਹ ਕਰੋ।੯।

ਦੌਹਰਾ

ਸੁਭਟ ਸਿੰਘ ਨੇ ਇਸ ਤਰ੍ਹਾਂ ਕਿਹਾ ਕਿ ਮੇਰੇ ਪਾਸ ਅਗੇ ਇਕ ਇਸਤਰੀ ਹੈ। (ਇਸ ਲਈ ਮੈਂ ਇਸ ਨਾਲ) ਦੂਜਾ ਵਿਆਹ ਨਹੀਂ ਕਰਾਂਗਾ ਜੇ ਮੈਨੂੰ ਅਨੇਕ ਲੋਕ ਕਿਉਂ ਨ ਕਹਿਣ।੧੦।

ਚੌਪਈ

ਬ੍ਰਾਹਮਣਾਂ ਨੇ ਰਾਜੇ ਪ੍ਰਤਿ ਇਸ ਤਰ੍ਹਾਂ ਕਿਹਾ ਕਿ ਸੁਭਟ ਸਿੰਘ ਇਸ ਨਾਲ ਵਿਆਹ ਨਹੀਂ ਕਰੇਗਾ। ਇਸ ਲਈ ਹੋ ਸੁਆਮੀ! ਕੋਈ ਯਤਨ ਕਰੋ ਅਤੇ ਇਹ ਕੰਨਿਆ ਕਿਸੇ ਹੋਰ ਰਾਜੇ ਨੂੰ ਦੇ ਦਿਓ।੧੧।

ਦੌਹਰਾ

ਤਦ (ਉਸ) ਕੰਨਿਆਂ ਨੇ ਪਿਤਾ ਨੂੰ ਇਸ ਤਰ੍ਹਾਂ ਕਿਹਾ ਜੋ ਕੋਈ ਯੁੱਧ ਵਿਚ ਮੈਨੂੰ ਜਿਤੋਗਾ ਉਹੀ ਮੇਰਾ ਪਤੀ ਹੋਵੇਗਾ।੧੨।

ਚੌਪਈ

ਸਾਰਿਆਂ ਰਾਜਿਆਂ ਨੂੰ ਰਾਜੇ (ਕੰਨਿਆਂ ਦੇ ਪਿਤਾ) ਨੇ ਇਸ ਤਰ੍ਹਾਂ ਕਹਿ ਕੇ ਸੁਣਾਇਆ ਅਤੇ ਆਪ ਯੁੱਧ ਦੀ ਵਿਉਂਤ ਬਣਾਈ। ਜੋ ਕੋਈ ਇਥੇ ਘਮਸਾਨ ਯੁੱਧ ਕਰੇਗਾ, ਉਹੀ ਇਸ ਕੰਨਿਆਂ ਨੂੰ ਵਰੇਗਾ।੧੩।

ਦੌਹਰਾ

ਰਾਜੇ ਦੇ ਬੋਲ ਸੁਣ ਕੇ ਸੂਰਵੀਰਾਂ ਦੇ ਮਨ ਵਿਚ ਆਨੰਦ ਛਾ ਗਿਆ ਕਿ ਅਜ ਸੈਨਾ ਰੂਪੀ ਸਮੁੰਦਰ ਨੂੰ ਮਥ ਕੇ ਕੁਮਾਰੀ ਰੂਪ ਚੰਦ੍ਰਮਾ ਪ੍ਰਾਪਤ ਕਰਾਂਗੇ।੧੪।

ਚੌਪਈ

ਸਭਨ ਜੁਧ ਕੇ ਸਾਜ ਬਨਾਏ। ਗੰਗਾ ਤੀਰ ਬੀਰ ਚਲਿ ਆਏ।
ਪਹਿਰਿ ਕਵਚ ਸਭ ਸੂਰ ਸੁਹਾਵੈ। ਡਾਰਿ ਪਾਖਰੈ ਤੁਰੈ ਨਚਾਵੈ। ੧੫।

ਗਰਜੈ ਕਰੀ ਅਸ੍ਰੁ ਹਿਹਨਾਨੇ। ਪਹਿਰੇ ਕਵਚ ਸੂਰ ਨਿਜੁਕਾਨੇ।
ਕਿਨਹੂੰ ਕਾਢਿ ਖੜਗ ਕਰ ਲੀਨੇ। ਕਿਨਹੂੰ ਕੇਸਰਿਯਾ ਬਾਨਾ ਕੀਨੇ। ੧੬।

ਦੋਹਰਾ

ਕਿਨੂੰ ਤਿਲੋਨੇ ਬਸਤ੍ਰ ਕਰਿ ਕਟਿ ਸੋ ਕਸੀ ਕ੍ਰਿਪਾਨ।
ਜੋ ਗੰਗਾ ਤਟ ਜੂਝਿ ਹੈ ਕਰਿ ਹੈ ਸ੍ਰਗ ਪਯਾਨ। ੧੭।
ਜੋਰਿ ਅਨਿਨ ਰਾਜਾ ਚੜੇ ਪਰਾ ਨਿਸਾਨੇ ਘਾਵ।
ਭਾਤਿ ਭਾਤਿ ਜੋਧਾ ਲਰੇ ਅਧਿਕ ਹਿੰਦੈ ਕਰ ਚਾਵ। ੧੮।

ਚੌਪਈ

ਤਬ ਕੰਨ੍ਯਾ ਸਭ ਸਖੀ ਬੁਲਾਈ। ਭਾਤਿ ਭਾਤਿ ਸੋ ਕਰੀ ਬਡਾਈ।
ਕੈ ਲਰਿ ਕਰਿ ਸੁਰਸਰਿ ਤਟ ਮਰਿ ਹੋ। ਨਾਤਰ ਸੁਭਟ ਸਿੰਘ ਕਹ ਬਰਿ ਹੋ। ੧੯।

ਦੋਹਰਾ

ਤਬ ਕੰਨ੍ਯਾ ਐਸੇ ਕਹੇ ਸਕਲ ਸਖਿਨ ਸੋ ਬੈਨ।
ਬਿਕਟ ਕਟਕ ਕੇ ਸੁਭਟ ਭਟ ਪਠਵੇ ਜਮ ਕੇ ਐਨ। ੨੦।
ਸਕਲ ਸਖਿਨ ਕੇ ਸਸਤ੍ਰੁ ਦੈ ਅਵਰ ਕਵਚ ਪਹਿਰਾਇ।
ਨਿਕਸਿ ਆਪੁ ਠਾਢੀ ਭਈ ਜੈ ਦੁੰਦਭੀ ਬਜਾਇ। ੨੧।

ਚੌਪਈ

ਕੰਨ੍ਯਾ ਰਬ ਆਰੂੜਿਤ ਭਈ। ਜੋਧਿ ਸਮਗ੍ਰੀ ਸਭਿਯਨ ਦਈ।
ਸਫਾਜੰਗ ਮਹਿ ਤੁਰੈ ਨਚਾਏ। ਸੁਰ ਸੁਰਪਤਿ ਦੇਖਨ ਰਨ ਆਏ। ੨੨।

ਦੋਹਰਾ

ਉਮਡੇ ਅਮਿਤ ਅਨੇਕ ਦਲ ਬਾਰਦ ਬੂੰਦ ਸਮਾਨ।
ਬਨਿ ਬਨਿ ਨ੍ਰਿਪ ਆਵਤ ਭਏ ਸਮਰ ਸੁਯੰਬਰ ਜਾਨ। ੨੩।

ਚੌਪਈ

ਮਚਿਯੋ ਤੁਮਲ ਜੁਧ ਤਹ ਭਾਰੀ। ਨਾਚੇ ਸੂਰਬੀਰ ਹੰਕਾਰੀ।
ਤਾਨਿ ਧਨੁਹਿਯਨ ਬਿਸਿਖ ਚਲਾਵਤ। ਮਾਇ ਮਰੇ ਪਦ ਕੂਕਿ ਸੁਨਾਵਤ। ੨੪।

ਚੌਪਈ

ਸਭ ਨੇ ਯੁੱਧ ਦੀ ਤਿਆਰੀ ਕਰ ਲਈ ਅਤੇ ਸਾਰੇ ਸੂਰਮੇ ਗੰਗਾ ਦੇ ਕੰਢੇ ਉਤੇ ਚਲ ਕੇ ਆ ਗਏ। ਕਵਚ ਪਾ ਕੇ ਸਾਰੇ ਸੂਰਮੇ ਸੁਸ਼ੋਭਿਤ ਹੋ ਰਹੇ ਸਨ ਅਤੇ ਕਾਠੀਆਂ ਪਾ ਕੇ ਘੋੜਿਆਂ ਨੂੰ ਨਚਾ ਰਹੇ ਸਨ। ੧੫।

ਹਾਥੀ ਗੱਜਣ ਲਗੇ ਅਤੇ ਘੋੜੇ ਹਿਣਕਣ ਲਗੇ ਅਤੇ ਕਵਚ ਪਾ ਕੇ ਸੂਰਮੇ ਨੇੜੇ ਢੁਕਣ ਲਗੇ। ਕਿਸੇ ਨੇ ਹੱਥ ਵਿਚ ਤਲਵਾਰ ਖਿਚ ਲਈ ਅਤੇ ਕਿਸੇ ਨੇ ਕੇਸਰੀ ਬਾਣਾ ਪਾ ਲਿਆ। ੧੬।

ਦੋਹਰਾ

ਕਿਸੇ ਨੇ (ਸ਼ਹੀਦੀ ਪ੍ਰਾਪਤ ਕਰਨ ਲਈ) ਬਸਤ੍ਰਾਂ ਉਤੇ ਜੰਗੀ ਵਟਣੇ ਮਲ ਲਏ ਅਤੇ ਕਿਸੇ ਨੇ ਲਕ ਨਾਲ ਕ੍ਰਿਪਾਨ ਕਸ ਲਈ। (ਉਨ੍ਹਾਂ ਨੇ ਇਹ ਧਾਰਣਾ ਪਾਲੀ ਹੋਈ ਸੀ ਕਿ) ਜੇ ਗੰਗਾ ਦੇ ਕੰਢੇ ਉਤੇ ਲੜ ਮਰੇਗਾ, ਉਹ ਸਵਰਗ ਨੂੰ ਜਾਏਗਾ। ੧੭। ਫੌਜਾਂ ਜੋੜ ਕੇ ਰਾਜੇ ਚੜ੍ਹ ਪਏ ਅਤੇ ਨਗਾਰਿਆਂ ਉਤੇ ਚੋਟਾਂ ਪੈਣ ਲਗੀਆਂ। ਦਿਲ ਵਿਚ ਚਾਉ ਵਧਾ ਕੇ ਅਨੇਕ ਤਰ੍ਹਾਂ ਦੇ ਯੋਧੇ ਯੁੱਧ ਕਰਨ ਲਗੇ। ੧੮।

ਚੌਪਈ

ਤਦ (ਉਸ) ਰਾਜ ਕੁਮਾਰੀ ਨੇ ਸਾਰੀਆਂ ਸਖੀਆਂ ਨੂੰ ਬੁਲਾ ਲਿਆ ਅਤੇ ਉਨ੍ਹਾਂ ਦੀ ਕਈ ਤਰ੍ਹਾਂ ਨਾਲ ਵਡਿਆਈ ਕੀਤੀ। ਜਾਂ ਤਾਂ ਮੈਂ ਲੜ ਕੇ ਗੰਗਾ ਦੇ ਕੰਢੇ ਮਰ ਜਾਵਾਂਗੀ, ਨਹੀਂ ਤਾਂ ਸੁਭਟ ਸਿੰਘ ਨਾਲ ਵਿਆਹ ਕਰਾਂਗੀ। ੧੯।

ਦੋਹਰਾ

ਤਦ ਰਾਜ ਕੁਮਾਰੀ ਨੇ ਸਾਰੀਆਂ ਸਖੀਆਂ ਨੂੰ ਇਸ ਤਰ੍ਹਾਂ ਬੋਲ ਕਹੇ— ਅਜ ਮੈਂ ਵਿਕਟ ਅਤੇ ਸ਼੍ਰੇਸ਼ਠ ਸੂਰਮਿਆਂ ਨੂੰ ਯਮਲੋਕ ਭੇਜ ਦਿਆਂਗੀ। ੨੦। ਸਾਰੀਆਂ ਸਖੀਆਂ ਨੂੰ ਸ਼ਸਤ੍ਰ ਦੇ ਕੇ ਅਤੇ ਕਵਚ ਪਵਾ ਕੇ ਆਪ ਨਿਕਲ ਕੇ ਡਟ ਗਈ ਅਤੇ ਜਿੱਤ ਦਾ ਨਗਾਰਾ ਵਜਾ ਦਿੱਤਾ। ੨੧।

ਚੌਪਈ

ਕੰਨਿਆ ਰਥ ਉਤੇ ਸਵਾਰ ਹੋ ਗਈ ਅਤੇ ਸਾਰੀਆਂ ਨੂੰ ਯੁੱਧ ਦਾ ਸਾਮਾਨ ਦੇ ਦਿੱਤਾ (ਅਰਥਾਤ— ਹਥਿਆਰ ਵੰਡ ਦਿੱਤੇ)। ਸੈਨਾ ਦੀਆਂ ਕਤਾਰਾਂ ਵਿਚ ਘੋੜੇ ਨਚਾਏ ਅਤੇ ਦੇਵਤੇ ਤੇ ਇੰਦਰ ਵੀ (ਉਸ) ਲੜਾਈ ਨੂੰ ਵੇਖਣ ਆਏ। ੨੨।

ਦੋਹਰਾ

(ਉਥੇ) ਅਨੇਕ ਸੈਨਾ ਦਲ ਜਲ ਦੀਆਂ ਬੂੰਦਾਂ ਵਾਂਗ ਉਮਡ ਪਏ ਅਤੇ ਯੁੱਧ ਸੁਅੰਬਰ ਦੀ ਗੱਲ ਸੁਣ ਕੇ ਰਾਜੇ ਸਜ ਧਜ ਕੇ ਆਉਣ ਲਗੇ। ੨੩।

ਚੌਪਈ

ਉਥੇ ਬਹੁਤ ਘਮਸਾਨ ਯੁੱਧ ਹੋਇਆ। ਅਭਿਮਾਨੀ ਸੂਰਮੇ ਨਚਣ ਲਗੇ। (ਦ੍ਰਿੜ੍ਹਤਾ ਪੂਰਵਕ) ਧਨੁਸ ਖਿਚ ਕੇ ਤੀਰ ਚਲਾਉਂਦੇ ਅਤੇ ‘ਹਾਇ ਮਾਂ ਮਰ ਗਏ’ ਸ਼ਬਦ ਕੂਕ ਕੇ ਸੁਣਾਉਂਦੇ। ੨੪।

ਜਿਹ ਬਚਿਤ੍ਰ ਦੇ ਬਾਨ ਲਗਾਵੈ। ਵਹੈ ਸੁਭਟ ਮ੍ਰਿਤੁ ਲੋਕ ਸਿਧਾਵੈ।
ਜਾ ਪਰ ਤਮਕਿ ਤੇਗ ਕੀ ਝਾਰੈ। ਤਾ ਕੋ ਮੁੰਡ ਕਾਟਿ ਹੀ ਡਾਰੈ। ੨੫।

ਕਾਹੂ ਸਿਮਟਿ ਸੈਹਥੀ ਹਨੈ। ਏਕ ਸੁਭਟ ਮਨ ਮਾਹਿ ਨ ਗਨੈ।
ਦੇਖੈ ਸੁਰ ਬਿਬਾਨ ਚੜਿ ਸਾਰੇ। ਚਟਿਪਟ ਸੁਭਟ ਬਿਕਟ ਕਟਿ ਡਾਰੇ। ੨੬।

ਗੀਧਨ ਕੇ ਮਨ ਭਯੋ ਅਨੰਦੰ। ਆਜੁ ਭਯੋ ਮਾਨਸ ਕੇ ਅੰਗੰ।
ਦਹਿਨੇ ਬਾਏ ਜੋਗਿਨਿ ਖੜੀ। ਲੈ ਪਾਤਰ ਸ਼੍ਰੋਨਤ ਕਹ ਅੜੀ। ੨੭।

ਮਾਹੂ ਦੁਹੂੰ ਦਿਸਨ ਮੈ ਬਾਜੈ। ਦੁਹੂੰ ਓਰ ਸਸਤ੍ਰਨ ਭਟ ਸਾਜੈ।
ਊਪਰ ਗਿਧ ਸਾਲ ਮੰਡਰਾਹੀ। ਤਰੈ ਸੂਰਮਾ ਜੁਧ ਮਚਾਹੀ। ੨੮।

ਸਵੈਯਾ

ਬਾਲ ਕੇ ਰੂਪ ਅਨੂਪਮ ਹੋਰਿ ਚਹੂੰ ਦਿਸਿ ਤੇ ਨ੍ਰਿਪ ਚੌਪਿ ਚਲੇ।
ਗਜਰਾਜਨ ਬਾਜਨ ਕੇ ਅਸਵਾਰ ਰਥੀ ਰਥ ਪਾਇਕ ਜੋਰਿ ਭਲੇ।
ਜਬ ਰਾਇ ਬਚਿਤ੍ਰ ਕ੍ਰਿਪਾਨ ਗਹੀ ਤਜਿ ਲਾਜ ਹਠੀ ਯੋ ਰਨ ਬਿਚਲੇ।
ਮਨੋ ਰਾਮ ਕੇ ਨਾਮ ਕਹੇ ਮੁਖ ਤੇ ਅਘ ਓਘਨ ਕੇ ਤ੍ਰਸਿ ਬ੍ਰਿੰਦ ਟਲੇ। ੨੯।

ਕੋਪ ਪ੍ਰਚੰਡ ਭਰੇ ਮਨ ਮੈ ਭਟ ਚੌਪਿ ਚੜੇ ਚਹੂੰਘਾ ਚਪਿ ਧਾਏ।
ਕਾਢਿ ਕ੍ਰਿਪਾਨ ਲਈ ਬਲਵਾਨਨ ਤਾਨਿ ਕਮਾਨਨ ਬਾਨ ਚਲਾਏ।
ਬੁੰਦਨ ਜੁਯੋ ਬਰਖੇ ਚਹੂੰ ਓਰਨ ਬੇਧਿ ਸਨਾਹਨ ਪਾਰ ਪਰਾਏ।
ਬੀਰਨ ਚੀਰ ਬਿਦੀਰਨ ਭੂਮਿ ਕੇ ਬਾਰਿ ਕੇ ਫਾਰਿ ਪਤਾਰ ਸਿਧਾਏ। ੩੦।

ਚੌਪਈ

ਚਟਪਟ ਸੁਭਟ ਬਿਕਟ ਕਟਿ ਗਏ। ਕੇਤੇ ਕਰੀ ਕਰਨ ਬਿਨੁ ਭਏ।
ਟੂਟੈ ਰਥ ਕੂਟੈ ਭਟ ਡਾਰੇ। ਨਾਚੇ ਭੂਤ ਪ੍ਰੇਤ ਮਤਵਾਰੇ। ੩੧।
ਮੁਨਿ ਨਾਰਦ ਕਹੂੰ ਬੇਨੁ ਬਜਾਵੈ। ਕਹੂੰ ਰੁਦ੍ਰ ਡਮਰੂ ਡਮਕਾਵੈ।
ਰੁਧਿਰ ਖਪਰ ਜੁਗਿਨ ਭਰਿ ਭਾਰੀ। ਮਾਰਹਿ ਭੂਤ ਪ੍ਰੇਤ ਕਿਲਕਾਰੀ। ੩੨।

ਰਨ ਅਗੰਮ ਕੋਊ ਜਾਨ ਨ ਪਾਵੈ। ਡਹ ਡਹ ਡਹ ਸਿਵ ਡਮਰੂ ਬਜਾਵੈ।
ਕਹ ਕਹ ਕਹੂੰ ਕਾਲਿਕਾ ਕਹਕੈ। ਜਾਨੁਕ ਧੁਜਾ ਕਾਲ ਕੀ ਲਹਕੈ। ੩੩।

ਹਸਤ ਪਾਰਬਤੀ ਨੈਨ ਬਿਸਾਲਾ। ਨਾਚਤ ਭੂਪ ਪ੍ਰੇਤ ਬੈਤਾਲਾ।
ਕਹ ਕਹਾਟ ਕਹੂੰ ਕਾਲ ਸੁਨਾਵੈ। ਭੀਖਨ ਸੁਨੇ ਨਾਦ ਭੈ ਆਵੈ। ੩੪।

ਜਿਸ ਨੂੰ ਬਚਿਤ੍ਰ ਦੇਈ (ਰਾਜ ਕੁਮਾਰੀ) ਬਾਣ ਮਾਰਦੀ ਹੈ, ਉਹ ਯੋਧਾ ਮ੍ਰਿਤ ਲੋਕ ਨੂੰ ਚਲਾ ਜਾਂਦਾ ਹੈ। ਜਿਸ ਉਤੇ ਕ੍ਰੋਧਿਤ ਹੋ ਕੇ ਤਲਵਾਰ ਦਾ ਵਾਰ ਕਰਦੀ ਹੈ, ਉਸ ਦਾ ਸਿਰ ਕਟ ਕੇ ਸੁਟ ਦਿੰਦੀ ਹੈ। ੨੫।

ਕਿਸੇ ਨੂੰ ਸੈਹਥੀ ਸੰਭਾਲ ਕੇ ਮਾਰ ਦਿੰਦੀ ਹੈ ਅਤੇ (ਕਿਸੇ) ਇਕ ਸੂਰਮੇ ਨੂੰ ਵੀ ਮਨ ਵਿਚ ਨਹੀਂ ਗਿਣਦੀ। ਸਾਰੇ ਦੇਵਤੇ ਬਿਮਾਨਾਂ ਉਤੇ ਚੜ੍ਹ ਕੇ ਵੇਖ ਰਹੇ ਹਨ ਕਿ ਕਿਵੇਂ ਵਿਕਟ ਸੂਰਮੇ ਝਟਪਟ ਕਟੇ ਜਾ ਰਹੇ ਹਨ। ੨੬।

ਗਿਰਝਾਂ ਦੇ ਮਨ ਆਨੰਦਿਤ ਹੋ ਰਹੇ ਹਨ ਕਿ ਅਜ ਮਨੁੱਖਾਂ ਦਾ ਮਾਸ ਖਾਣ ਨੂੰ ਮਿਲੇਗਾ। ਸੱਜੇ ਖੱਬੇ ਲਹੂ ਦੇ ਬਰਤਨ (ਖਪਰ) ਲੈ ਕੇ ਜੋਗਣਾਂ ਖੜੋਤੀਆਂ ਹਨ। ੨੭।

ਦੋਹਾਂ ਪਾਸਿਆਂ ਤੋਂ ਮਾਰੂ ਵਾਜੇ ਵਜਣ ਲਗੇ ਹਨ ਅਤੇ ਦੋਹਾਂ ਪਾਸਿਆਂ ਤੋਂ ਸੂਰਮੇ ਸ਼ਸਤ੍ਰਾਂ ਨਾਲ ਸਜੇ ਹੋਏ ਹਨ। ਉਪਰ ਗਿਰਝਾਂ ਅਤੇ ਅਪੱਛਰਾਵਾਂ ('ਸਾਲ' ਸ਼ਾਵਲ੍ਯਾ) ਮੰਡਰਾ ਰਹੀਆਂ ਹਨ ਅਤੇ ਹੇਠਾਂ ਸੂਰਮਿਆਂ ਨੇ ਯੁੱਧ ਮਚਾਇਆ ਹੋਇਆ ਹੈ। ੨੮।

ਸਵੈਯਾ

ਰਾਜ ਕੁਮਾਰੀ ਦੇ ਅਨੂਪਮ ਰੂਪ ਨੂੰ ਵੇਖ ਕੇ ਚੌਹਾਂ ਪਾਸਿਆਂ ਤੋਂ ਰਾਜੇ ਉਤਸਾਹ ਨਾਲ ਅਗੇ ਵਧ ਰਹੇ ਹਨ। ਹਾਥੀਆਂ ਅਤੇ ਘੋੜਿਆਂ ਦੇ ਸਵਾਰ, ਰਥਾਂ ਵਾਲੇ ਅਤੇ ਪੈਦਲ ਇਕੱਠੇ ਹੋ ਕੇ (ਚਲ ਪਏ ਹਨ)। ਜਦੋਂ ਰਾਜੇ ਦੀ ਪੁੱਤਰੀ ਬਚਿਤ੍ਰ ਦੇਵੀ ਨੇ ਕ੍ਰਿਪਾਨ ਧਾਰਨ ਕਰ ਲਈ ਤਾਂ ਲਾਜ ਮਰਯਾਦਾ ਛੱਡ ਕੇ (ਸਾਰੇ ਰਾਜੇ) ਰਣ ਵਿਚ ਅਜਿਹੇ ਵਿਚਲਿਤ ਹੋਏ ਮਾਨੋ ਰਾਮ ਦਾ ਨਾਮ ਲੈਣ ਨਾਲ ਪਾਪਾਂ ਦੇ ਸਮੂਹ ਡਰ ਦੇ ਮਾਰੇ ਭਜ ਗਏ ਹੋਣ। ੨੯।

ਸੂਰਮੇ ਗੁੱਸੇ ਨਾਲ ਭਰ ਕੇ ਅਤੇ ਮਨ ਵਿਚ ਉਤਸਾਹਿਤ ਹੋ ਕੇ ਚੌਹਾਂ ਪਾਸਿਆਂ ਤੋਂ ਟੁਟ ਕੇ ਪੈ ਗਏ ਹਨ। ਬਲਵਾਨਾਂ ਨੇ ਕ੍ਰਿਪਾਨਾਂ ਕਢ ਲਈਆਂ ਹਨ ਅਤੇ ਕਮਾਨਾਂ ਨੂੰ ਖਿਚ ਕੇ ਬਾਣ ਚਲਾਏ ਹਨ। (ਤੀਰ) ਚੌਹਾਂ ਪਾਸਿਆਂ ਤੋਂ ਬਰਖਾ ਦੀਆਂ ਬੂੰਦਾਂ ਵਾਂਗ ਵਰ੍ਹਦੇ ਹਨ ਅਤੇ ਕਵਚਾਂ ('ਸਨਾਹਨ') ਨੂੰ ਵਿੰਨ੍ਹ ਕੇ ਪਾਰ ਹੁੰਦੇ ਜਾ ਰਹੇ ਹਨ। ਸੂਰਮਿਆਂ ਨੂੰ ਚੀਰ ਕੇ ਅਤੇ ਧਰਤੀ ਨੂੰ ਪਾੜ ਕੇ ਅਤੇ ਜਲ ਨੂੰ ਫਾੜ ਕੇ ਪਤਾਲ ਪਹੁੰਚ ਗਏ ਹਨ। ੩੦।

ਚੌਪਈ

ਝਟਪਟ ਵਿਕਟ ਸੂਰਮੇ ਕਟੇ ਗਏ ਅਤੇ ਕਿਤਨੇ ਹਾਥੀ ਕੰਨਾਂ ਤੋਂ ਵਾਂਝੇ ਗਏ। ਰਥ ਟੁਟ ਗਏ ਅਤੇ ਸੂਰਮੇ ਕੁਟ ਸੁਟੇ। ਭੂਤ ਅਤੇ ਪ੍ਰੇਤ ਮਸਤ ਹੋ ਕੇ ਨਚਣ ਲਗੇ। ੩੧।

ਕਿਤੇ ਨਾਰਦ ਮੁਨੀ ਬੀਨ ਵਜਾ ਰਿਹਾ ਸੀ ਅਤੇ ਕਿਤੇ ਰੁਦ੍ਰ ਡਮਰੂ ਡਮਕਾ ਰਿਹਾ ਸੀ। (ਕਿਤੇ) ਜੋਗਣਾਂ ਨੇ ਲਹੂ ਨਾਲ ਵੱਡੇ ਖੱਪਰ ਭਰੇ ਹੋਏ ਸਨ ਅਤੇ (ਕਿਤੇ) ਭੂਤ ਅਤੇ ਪ੍ਰੇਤ ਕਿਲਕਾਰੀਆਂ ਮਾਰ ਰਹੇ ਸਨ। ੩੨।

ਅਗੰਮੀ ਯੁੱਧ ਨੂੰ ਕੋਈ ਸਮਝ ਨਹੀਂ ਰਿਹਾ ਸੀ ਅਤੇ ਸ਼ਿਵ ਡਹਿ ਡਹਿ ਕਰਦਾ ਡਮਰੂ ਵਜਾ ਰਿਹਾ ਸੀ। ਕਿਤੇ ਕਾਲਿਕਾ ਕਹ ਕਹ ਕਰ ਕੇ ਬੋਲ ਰਹੀ ਸੀ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਕਾਲ ਦਾ ਝੰਡਾ ਲਹਿਰਾ ਰਿਹਾ ਹੋਵੇ। ੩੩।

ਵਡਿਆਂ ਨੈਣਾਂ ਵਾਲੀ ਪਾਰਬਤੀ ਹਸ ਰਹੀ ਸੀ ਅਤੇ ਭੂਤ, ਪ੍ਰੇਤ ਤੇ ਬੈਤਾਲ ਨਚ ਰਹੇ ਸਨ। ਕਿਤੇ ਕਾਲੀ 'ਕਹ ਕਹਾਟ' ਸ਼ਬਦ ਸੁਣਾਉਂਦੀ ਸੀ। ਭਿਆਨਕ ਨਾਦ ਨੂੰ ਸੁਣ ਕੇ ਡਰ ਲਗਦਾ ਸੀ। ੩੪।

ਬਿਨੁ ਸੀਸਨ ਕੇਤਿਕ ਭਟ ਡੋਲਹਿ। ਕੇਤਿਨ ਮਾਰਿ ਮਾਰਿ ਕਰਿ ਬੋਲਹਿ।
ਕਿਤੇ ਤਮਕਿ ਰਨ ਤੁਰੈ ਨਚਾਵੈ। ਜੂਝਿ ਕਿਤਕ ਜਮ ਲੋਕ ਸਿਧਾਵੈ। ੩੫।

ਕਟਿ ਕਟਿ ਪਰੇ ਸੁਭਟ ਛਿਤ ਭਾਰੇ। ਭੂਪ ਸੁਤਾ ਕਰਿ ਕੋਪ ਪਛਾਰੇ।
ਜਿਨ ਕੇ ਪਰੀ ਹਾਥ ਨਹਿ ਪ੍ਰਯਾਰੀ। ਬਿਨੁ ਮਾਰੇ ਹਨਿ ਮਰੇ ਕਟਾਰੀ। ੩੬।

ਦੋਹਰਾ

ਮੋੜਤੇਸ ਅੰਬੋਰ ਪਤਿ ਅਮਿਤ ਸੈਨ ਲੈ ਸਾਥ।
ਬਾਲ ਨਿਮਿਤਿ ਆਵਤ ਭਏ ਗਹੇ ਬਰਛਿਯੈ ਹਾਥ। ੩੭।
ਬਿਕਟ ਸਿੰਘ ਅੰਬੋਰ ਪਤਿ ਅਮਿਟ ਸਿੰਘ ਤਿਹ ਨਾਮ।
ਕਬਹੂੰ ਦਈ ਨ ਪੀਠ ਰਨ ਜੀਤੇ ਬਹੁ ਸੰਗ੍ਰਾਮ। ੩੮।

ਚੌਪਈ

ਤੇ ਨ੍ਰਿਪ ਜੋਰਿ ਸੈਨ ਦ੍ਰੈ ਧਾਏ। ਭਾਤਿ ਭਾਤਿ ਬਾਜਿਤ੍ਰ ਬਜਾਏ।
ਰਾਜ ਸੁਤਾ ਜਬ ਨੈਨ ਨਿਹਾਰੇ। ਸੈਨਾ ਸਹਿਤ ਮਾਰ ਹੀ ਡਾਰੇ। ੩੯।
ਜਬ ਅਬਲਾ ਨ੍ਰਿਪ ਦੋਊ ਸੰਘਾਰੇ। ਠਟਕੇ ਸੁਭਟ ਸਕਲ ਤਬ ਭਾਰੇ।
ਖੇਤ ਛਾਡਿ ਯਹ ਤਰੁਨਿ ਨ ਟਰਿਹੈ। ਸਭਹਿਨ ਕੇ ਪ੍ਰਾਨਨ ਬਿਨੁ ਕਰਿ ਹੈ। ੪੦।
ਬੁੰਦੀ ਨਾਥ ਰਣੁਤ ਕਟ ਧਾਯੋ। ਅਧਿਕ ਮਦੁਤ ਕਟ ਸਿੰਘ ਰਿਸਾਯੋ।
ਨਾਥ ਉਜੈਨ ਜਿਸੇ ਜਗ ਕਹਈ। ਵਾ ਕਹਿ ਜੀਤੈ ਜਗ ਕੇ ਰਹਈ। ੪੧।
ਜਬ ਅਬਲਾ ਆਵਤ ਵਹੁ ਲਹੇ। ਹਾਥ ਹਥਯਾਰ ਆਪਨੇ ਗਹੇ।
ਅਧਿਕ ਕੋਪ ਕਰਿ ਕੁਵਤਿ ਪ੍ਰਹਾਰੇ। ਛਿਨਿਕ ਬਿਖੈ ਦਲ ਸਹਿਤ ਸੰਘਾਰੇ। ੪੨।
ਗੰਗਾਂਦ੍ਰੀ ਜਮੁਨਾਂਦ੍ਰੀ ਹਠੇ। ਸਾਰਸ੍ਵਤੀ ਹ੍ਰੈ ਚਲੇ ਇਕਠੇ।
ਸਤ੍ਰੁਵਾਦਿ ਅਤਿ ਦ੍ਰਿੜ ਪਗ ਰੋਪੇ। ਬ੍ਰਯਾਹਾਂਦ੍ਰੀ ਸਿਗਰੇ ਮਿਲਿ ਕੋਪੇ। ੪੩।

ਦੋਹਰਾ

ਪਰਮ ਸਿੰਘ ਪੂਰੇ ਪੁਰਖ ਕਰਮ ਸਿੰਘ ਸੁਰ ਗ੍ਰਯਾਨ।
ਧਰਮ ਸਿੰਘ ਹਾਠੇ ਹਠੀ ਅਮਿਤ ਜੁਧ ਕੀ ਖਾਨ। ੪੪।
ਅਮਰ ਸਿੰਘ ਅਰੁ ਅਚਲ ਸਿੰਘ ਮਨ ਮੈ ਕੋਪ ਬਢਾਇ।
ਪਾਚੇ ਭੂਪ ਪਹਾਰਿਯੈ ਸਨਮੁਖਿ ਪਹੁਚੇ ਆਇ। ੪੫।

ਚੌਪਈ

ਪਰਬਤੀਸ ਪਾਚੇ ਨ੍ਰਿਪ ਧਾਏ। ਖਸੀਯਾ ਅਧਿਕ ਸੰਗ ਲੈ ਆਏ।
ਪਾਹਨ ਬ੍ਰਿਸਟਿ ਕੋਪ ਕਰਿ ਕਰੀ। ਮਾਰਿ ਮਾਰਿ ਮੁਖ ਤੇ ਉਚਰੀ। ੪੬।

ਕਿਤਨੇ ਹੀ ਸੂਰਮੇ ਬਿਨਾ ਸਿਰਾਂ ਦੇ ਘੁੰਮ ਰਹੇ ਸਨ ਅਤੇ ਕਿਤਨੇ 'ਮਾਰੋ-ਮਾਰੋ' ਪੁਕਾਰ ਰਹੇ ਸਨ। ਕਿਤਨੇ ਕ੍ਰੋਧਿਤ ਹੋ ਕੇ ਘੋੜੇ ਨਚਾ ਰਹੇ ਸਨ ਅਤੇ ਕਿਤਨੇ ਹੀ ਜੂਝ ਕੇ ਯਮ-ਲੋਕ ਸਿਧਾਰ ਗਏ ਸਨ।੩੫।

ਕਈ ਵੱਡੇ ਸੂਰਮੇ ਕਟ ਕਟ ਕੇ ਧਰਤੀ ਉਤੇ ਡਿਗ ਪਏ ਸਨ ਅਤੇ (ਕਈਆਂ ਨੂੰ) ਰਾਜ ਕੁਮਾਰੀ ਨੇ ਕ੍ਰੋਧਿਤ ਹੋ ਕੇ ਪਛਾੜ ਦਿੱਤਾ ਸੀ। ਜਿਨ੍ਹਾਂ ਦੇ ਹੱਥ ਰਾਜ ਕੁਮਾਰੀ ਨਹੀਂ ਲਗੀ, ਉਹ ਬਿਨਾ ਮਾਰਿਆਂ ਹੀ ਕਟਾਰ ਮਾਰ ਕੇ ਮਰ ਗਏ।੩੬।

ਦੌਹਰਾ

(ਹੁਣ) ਮੋੜ (ਮੋੜਤਾ) ਅਤੇ ਆਮੇਰ ਦੇ ਰਾਜੇ ਅਮਿਤ ਸੈਨਾ ਨਾਲ ਹੱਥਾਂ ਵਿਚ ਬਰਫੇ ਪਕੜੇ ਹੋਏ ਰਾਜ ਕੁਮਾਰੀ (ਨੂੰ ਪ੍ਰਾਪਤ ਕਰਨ ਲਈ) ਆ ਪਹੁੰਚੇ ਸਨ।੩੭। (ਮੋੜਤਾ ਦੇ ਰਾਜੇ ਦਾ ਨਾਂ) ਬਿਕਟ ਸਿੰਘ ਅਤੇ ਆਮੇਰ ਦੇ ਰਾਜੇ ਦਾ ਨਾਂ ਅਮਿਟ ਸਿੰਘ ਸੀ। ਉਨ੍ਹਾਂ ਨੇ ਬਹੁਤ ਯੁੱਧ ਜਿੱਤੇ ਸਨ ਅਤੇ ਰਣ ਵਿਚ ਕਦੇ ਪਿਠ ਨਹੀਂ ਵਿਖਾਈ ਸੀ।੩੮।

ਚੌਪਈ

ਉਹ ਦੋਵੇਂ ਰਾਜੇ ਸੈਨਾ ਇਕੱਠੀ ਕਰ ਕੇ ਤੁਰ ਪਏ ਅਤੇ ਕਈ ਤਰ੍ਹਾਂ ਦੇ (ਜੰਗੀ) ਵਾਜੇ ਵਜਾਏ। ਜਦ ਰਾਜ ਕੁਮਾਰੀ ਨੇ ਉਨ੍ਹਾਂ ਨੂੰ ਅੱਖਾਂ ਨਾਲ ਵੇਖਿਆ ਤਾਂ ਸੈਨਾ ਸਮੇਤ ਉਨ੍ਹਾਂ ਨੂੰ ਮਾਰ ਹੀ ਸੁਟਿਆ।੩੯।

ਜਦ ਰਾਜ ਕੁਮਾਰੀ ਨੇ ਦੋਵੇਂ ਰਾਜੇ ਮਾਰ ਦਿੱਤੇ, ਤਦ ਸਾਰੇ ਵੱਡੇ ਰਾਜੇ ਚੁਪ ਕਰ ਕੇ ਖੜੇ ਗਏ। (ਉਹ ਮਨ ਵਿਚ ਸੋਚਣ ਲਗੇ) ਕਿ ਯੁੱਧ-ਭੂਮੀ ਨੂੰ ਛੱਡ ਕੇ ਇਹ ਰਾਜ ਕੁਮਾਰੀ ਨਹੀਂ ਟਲੇਗੀ ਅਤੇ ਸਾਰਿਆਂ ਨੂੰ ਪ੍ਰਾਣਾਂ ਤੋਂ ਬਿਨਾ ਕਰ ਦੇਵੇਗੀ।੪੦।

ਬੂੰਦੀ (ਰਿਆਸਤ) ਦਾ ਰਾਜਾ ਰਣੁਤ ਕਟ ਚਲ ਪਿਆ ਅਤੇ ਮਦੁਤ ਕਟ ਸਿੰਘ ਵੀ ਬਹੁਤ ਕ੍ਰੋਧਿਤ ਹੋ ਗਿਆ। ਜਿਸ ਨੂੰ ਲੋਕੀਂ ਉਜੈਨ ਦਾ ਰਾਜਾ ਕਹਿੰਦੇ ਸਨ, ਉਸ ਨੂੰ ਜਿੱਤੇ ਬਿਨਾ ਜਗਤ ਵਿਚ ਕੌਣ ਰਹਿ ਸਕਦਾ ਸੀ।੪੧।

ਜਦੋਂ ਰਾਜ ਕੁਮਾਰੀ ਨੇ ਉਨ੍ਹਾਂ ਨੂੰ ਆਉਂਦਿਆਂ ਵੇਖਿਆ (ਤਾਂ ਉਸ ਨੇ) ਆਪਣੇ ਹੱਥਾਂ ਵਿਚ ਹਥਿਆਰ ਪਕੜ ਲਏ। (ਰਾਜ ਕੁਮਾਰੀ ਨੇ) ਅਧਿਕ ਕ੍ਰੋਧ ਕਰ ਕੇ ਬਲ ਪੂਰਵਕ ('ਕੁਵਤਿ') ਚਲਾਏ ਅਤੇ ਛਿਣ ਭਰ ਵਿਚ (ਉਨ੍ਹਾਂ ਨੂੰ) ਦਲ ਸਹਿਤ ਮਾਰ ਦਿੱਤਾ।੪੨।

ਗੰਗਾ ਵਾਲੇ ਪਹਾੜੀ ਰਾਜੇ ਅਤੇ ਯਮੁਨਾ ਦੇ ਪਹਾੜ ਵਿਚ ਰਹਿਣ ਵਾਲੇ ਰਾਜੇ ਅਤੇ ਸਾਰਸਵਤੀ ਵਾਲੇ ਰਾਜੇ ਹਠ ਪੂਰਵਕ ਇਕੱਠੇ ਹੋ ਕੇ ਚਲੇ ਹਨ। ਸਤਲੁਜ ਅਤੇ ਬਿਆਸ ਆਦਿ ਦੇ ਰਾਜਿਆਂ ਨੇ ਆਪਣੇ ਪੈਰ ਜਮਾਏ ਅਤੇ ਸਾਰੇ ਮਿਲ ਕੇ ਕ੍ਰੋਧਿਤ ਹੋ ਗਏ।੪੩।

ਦੌਹਰਾ

ਪਰਮ ਸਿੰਘ ਪੂਰਨ ਪੁਰਸ਼ ਸੀ ਅਤੇ ਕਰਮ ਸਿੰਘ ਦੇਵਤਿਆਂ ਵਾਂਗ ਗਿਆਨਵਾਨ ਸੀ। ਧਰਮ ਸਿੰਘ ਬਹੁਤ ਹਠੀ ਸੀ ਅਤੇ ਅਮਿਤ ਯੁੱਧ ਦੀ ਖਾਣ ਸੀ।੪੪। ਅਮਰ ਸਿੰਘ ਅਤੇ ਅਚਲ ਸਿੰਘ ਮਨ ਵਿਚ ਬਹੁਤ ਕ੍ਰੋਧਿਤ ਹੋਏ। ਇਹ ਪੰਜੇ ਪਹਾੜੀ ਰਾਜੇ (ਰਾਜ ਕੁਮਾਰੀ ਨਾਲ ਯੁੱਧ ਕਰਨ ਲਈ) ਸਾਹਮਣੇ ਆ ਗਏ।੪੫।

ਚੌਪਈ

ਪੰਜੇ ਪਹਾੜੀ ਰਾਜੇ (ਯੁੱਧ ਲਈ) ਤੁਰ ਪਏ। ਬਹੁਤ ਸਾਰੇ ਬਕਰੇ ਨਾਲ ਲੈ ਕੇ ਆਏ। ਉਨ੍ਹਾਂ ਨੇ ਗੁੱਸੇ ਨਾਲ ਪੱਥਰਾਂ ਦੀ ਬਰਖਾ ਕੀਤੀ ਅਤੇ ਮੂੰਹ ਤੋਂ 'ਮਾਰੋ ਮਾਰੋ' ਦਾ ਉਚਾਰਨ ਕੀਤਾ।੪੬।

ਦੁੰਦਭ ਢੋਲ ਦੁਹੂੰ ਦਿਸਿ ਬਾਜੇ। ਸਾਜੇ ਸਸਤ੍ਰ ਸੂਰਮਾ ਗਾਜੇ।
ਕੁਪਿ ਕੁਪਿ ਅਧਿਕ ਹਿੰਦਨ ਮੈ ਲਰੇ। ਕਟਿ ਕਟਿ ਮਰੇ ਬਰੰਗਨਿ ਬਰੇ। ੪੭।

ਭੂਪ ਪਾਚਉ ਬਾਨ ਚਲਾਵੈ। ਬਾਧੇ ਗੋਲ ਸਾਮ੍ਹਰੇ ਆਵੈ।
ਤਬ ਬਚਿਤ੍ਰ ਦੇ ਸਸਤ੍ਰ ਪ੍ਰਹਾਰੇ। ਛਿਨਿਕ ਬਿਖੈ ਸਕਲੇ ਹਨਿ ਡਾਰੇ। ੪੮।

ਦੇਇ ਬਚਿਤ੍ਰ ਪਾਚ ਨ੍ਰਿਪ ਮਾਰੇ। ਔਰ ਸੁਭਟ ਚੁਨਿ ਚੁਨਿ ਹਨਿ ਡਾਰੇ।
ਸਾਤ ਨ੍ਰਿਪਤਿ ਅਵਰੈ ਤਬ ਚਲੇ। ਜੋਧਾ ਜੋਰ ਜੁਧ ਕਰਿ ਭਲੇ। ੪੯।

ਕਾਸਿ ਰਾਜ ਮਘਧੇਸ੍ਵਰ ਕੋਪੇ। ਅੰਗ ਬੰਗ ਰਾਜਨ ਪਗ ਰੋਪੇ।
ਔਰ ਕੁਲਿੰਗ ਦੇਸ ਪਤਿ ਧਾਯੋ। ਤ੍ਰਿਗਤਿ ਦੇਸ ਏਸ੍ਵਰ ਹੂੰ ਆਯੋ। ੫੦।

ਰਾਜਾ ਕਾਮ ਰੂਪ ਕੋ ਧਾਯੋ। ਅਮਿਤ ਕਟਕ ਲੀਨੇ ਸੰਗ ਆਯੋ।
ਦਾਰੁਣ ਰਣ ਸੂਰਣ ਤਹ ਕਰਿਯੋ। ਰਵਿ ਸਸਿ ਚਕ੍ਰਯੋ ਇੰਦ੍ਰ ਬਰਹਰਿਯੋ। ੫੧।

ਅੰਗ ਕਟੇ ਤਰਫੈ ਕਹੂੰ ਅੰਗਰੀ। ਬੀਰ ਪਰੇ ਉਛਰਤ ਕਹੂੰ ਟੰਗਰੀ।
ਹਠਿ ਹਠਿ ਭਿਰੇ ਸੁਭਟ ਰਨ ਮਾਹੀ। ਜੰਬਕ ਗੀਧ ਮਾਸੁ ਲੈ ਜਾਹੀ। ੫੨।

ਅਤਿਲ

ਬਾਲ ਸੂਰਮਾ ਮਾਰੇ ਕੋਪ ਬਢਾਇ ਕੈ।
ਜੋ ਚਿਤੁ ਚਹੈ ਸੰਘਾਰੇ ਰਥਹਿ ਧਵਾਇ ਕੈ।
ਪੈਦਲ ਅਮਿਤ ਬਿਦਾਰੇ ਅਤਿ ਚਿਤ ਕੋਪ ਕਰਿ।
ਹੋ ਰਥੀ ਗਜੀ ਹਨਿ ਡਾਰੇ ਸਸਤ੍ਰ ਅਨਿਕ ਪ੍ਰਹਰਿ। ੫੩।

ਚੌਪਈ

ਸਪਤਾਵਤ ਨ੍ਰਿਪ ਬਾਲ ਨਿਹਾਰੇ। ਅਮਿਤ ਕੋਪ ਕਰਿ ਬਿਸਿਖ ਪ੍ਰਹਾਰੇ।
ਸ੍ਰਯੰਦਨ ਸਹਿਤ ਸੂਤ ਸਭ ਘਾਏ। ਸੈਨ ਸਹਿਤ ਮ੍ਰਿਤ ਲੋਕ ਪਠਾਏ। ੫੪।

ਅਵਰ ਨ੍ਰਿਪਤ ਤਬ ਹੀ ਉਠਿ ਧਾਏ। ਬਾਧੇ ਗੋਲ ਸਾਮ੍ਹਰੇ ਆਏ।
ਦਸੋ ਦਿਸਨ ਕ੍ਰਧਿਤ ਹੂੰ ਢੁਕੇ। ਮਾਰੈ ਮਾਰ ਬਕ੍ਰ ਤੇ ਕੂਕੇ। ੫੫।

ਦੋਹਰਾ

ਬੀਰ ਕੇਤੁ ਬਾਕੋ ਰਥੀ ਚਿਤੁ ਕੇਤੁ ਸੁਰ ਗ੍ਰਯਾਨ।
ਛਤ੍ਰ ਕੇਤੁ ਛਤ੍ਰੀ ਅਮਿਟ ਬਿਕਟ ਕੇਤੁ ਬਲਵਾਨ। ੫੬।

ਦੇਹਾਂ ਪਾਸਿਓਂ ਢੋਲ ਅਤੇ ਨਗਾਰੇ ਵਜੇ ਅਤੇ ਸ਼ਸਤ੍ਰ ਨਾਲ ਸਜੇ ਹੋਏ ਸੂਰਮੇ ਗਜੇ। ਹਿਰਦਿਆਂ ਵਿਚ ਬਹੁਤ ਗੁੱਸੇ ਹੋ ਹੋ ਕੇ ਲੜੇ ਅਤੇ ਕਟ ਕਟ ਕੇ ਮਰਦੇ ਹੋਏ ਅਪਛਰਾਵਾਂ ਨੂੰ ਵਰਨ ਲਗੇ।੪੭।

ਪੰਜੇ ਰਾਜੇ ਬਾਣ ਚਲਾ ਰਹੇ ਸਨ ਅਤੇ ਗੋਲ ਘੇਰੇ ਬੰਨ੍ਹ ਕੇ ਸਾਹਮਣੇ ਆ ਰਹੇ ਸਨ। ਤਦ ਬਚਿਤ੍ਰ ਦੇਈ ਨੇ ਸ਼ਸਤ੍ਰਾਂ ਦਾ ਪ੍ਰਹਾਰ ਕੀਤਾ ਅਤੇ ਛਿਣ ਭਰ ਵਿਚ ਸਾਰੇ ਮਾਰ ਸੁਟੇ।੪੮।

ਬਚਿਤ੍ਰ ਦੇਈ ਨੇ ਪੰਜ ਰਾਜਿਆਂ ਨੂੰ ਮਾਰ ਦਿੱਤਾ ਅਤੇ ਹੋਰ ਵੀ ਸੂਰਮੇ ਚੁਣ ਚੁਣ ਕੇ ਸੰਘਾਰ ਦਿੱਤੇ। ਤਦ ਸੱਤ ਰਾਜੇ ਹੋਰ ਚਲ ਪਏ ਜੋ ਯੁੱਧ ਕਰਨ ਵਿਚ ਬਹੁਤ ਸ਼ਕਤੀਸ਼ਾਲੀ ਸਨ।੪੯।

ਕਾਸ਼ੀ ਅਤੇ ਮਥਾ ਦੇ ਰਾਜੇ ਕ੍ਰੋਧਿਤ ਹੋਏ ਅਤੇ ਅੰਗ ਤੇ ਬੰਗ (ਬੰਗਾਲ) ਦੇ ਰਾਜਿਆਂ ਨੇ ਪੈਰ ਗਡ ਲਏ। ਇਸ ਤੋਂ ਇਲਾਵਾ ਕੁਲਿੰਗ ਦੇਸ ਦਾ ਰਾਜਾ ਵੀ ਤੁਰ ਪਿਆ ਅਤੇ ਤ੍ਰਿਗਤਿ ਦੇਸ ਦਾ ਰਾਜਾ ਵੀ ਆ ਪਹੁੰਚਿਆ।੫੦।

ਕਾਮ ਰੂਪ ਦਾ ਰਾਜਾ ਅਮਿਤ ਸੈਨਾ ਨਾਲ ਲੈ ਕੇ ਆ ਗਿਆ। ਇਨ੍ਹਾਂ ਸੂਰਮਿਆਂ ਨੇ ਉਥੇ ਭਿਆਨਕ ਯੁੱਧ ਕੀਤਾ (ਜਿਸ ਨੂੰ ਵੇਖ ਕੇ) ਸੂਰਜ ਅਤੇ ਚੰਦ੍ਰਮਾ ਹੈਰਾਨ ਹੋ ਗਏ ਅਤੇ ਇੰਦਰ ਕੰਬਣ ਲਗ ਗਿਆ।੫੧।

ਕਿਤੇ ਕਟੇ ਹੋਏ ਅੰਗ ਅਤੇ ਕਿਤੇ ਉਂਗਲੀਆਂ ਤੜਪ ਰਹੀਆਂ ਹਨ। ਕਿਤੇ ਸੂਰਮੇ ਪਏ ਹਨ ਅਤੇ ਕਿਤੇ (ਉਨ੍ਹਾਂ ਦੀਆਂ) ਟੰਗਾਂ ਤੜਪ ਰਹੀਆਂ ਹਨ। (ਉਹ) ਸੂਰਮੇ ਹਠ ਪੂਰਵਕ ਯੁੱਧ ਵਿਚ ਲੜ ਰਹੇ ਹਨ ਅਤੇ ਗਿਦੜ ਅਤੇ ਗਿਰਝਾਂ ਮਾਸ ਲੈ ਕੇ ਜਾ ਰਹੀਆਂ ਹਨ।੫੨।

ਅਤਿਲ

ਰਾਜ ਕੁਮਾਰੀ ਨੇ ਕ੍ਰੋਧਿਤ ਹੋ ਕੇ ਸੂਰਮਿਆਂ ਨੂੰ ਮਾਰ ਦਿੱਤਾ। ਜਿਸ ਨੂੰ ਵੀ ਮਾਰਨਾ ਚਾਹਿਆ, ਰਥ ਭਜਾ ਕੇ ਮਾਰ ਦਿੱਤਾ। ਮਨ ਵਿਚ ਬਹੁਤ ਕ੍ਰੋਧ ਕਰ ਕੇ ਅਣਗਿਣਤ ਪੈਦਲ ਮਾਰ ਦਿੱਤੇ। ਸ਼ਸਤ੍ਰਾਂ ਦੇ ਅਨੇਕ ਪ੍ਰਹਾਰ ਕਰ ਕੇ ਰਥਾਂ ਅਤੇ ਹਾਥੀਆਂ ਵਾਲਿਆਂ ਨੂੰ ਮਾਰ ਦਿੱਤਾ।੫੩।

ਚੌਪਈ

ਰਾਜ ਕੁਮਾਰੀ ਨੇ ਸੱਤਾਂ ਰਾਜਿਆਂ ਨੂੰ ਆਉਂਦਿਆਂ ਵੇਖਿਆ। ਬਹੁਤ ਕ੍ਰੋਧਿਤ ਹੋ ਕੇ ਉਨ੍ਹਾਂ ਉਤੇ ਤੀਰ ਚਲਾਏ। ਰਥਾਂ ਸਮੇਤ ਸਾਰਿਆਂ ਰਥਵਾਨਾਂ ਨੂੰ ਮਾਰ ਦਿੱਤਾ ਅਤੇ ਸੈਨਾ ਸਹਿਤ ਮ੍ਰਿਤੂ-ਲੋਕ ਨੂੰ ਭੇਜ ਦਿੱਤਾ।੫੪।

(ਤਦ ਉਪਰੰਤ) ਹੋਰ ਰਾਜੇ ਉਠ ਕੇ ਚਲ ਪਏ ਅਤੇ ਝੁੰਡ ਬਣਾ ਕੇ (ਰਾਜ ਕੁਮਾਰੀ ਦੇ) ਸਾਹਮਣੇ ਆਏ। ਦਸਾਂ ਦਿਸ਼ਾਵਾਂ ਤੋਂ ਕ੍ਰੋਧਿਤ ਹੋ ਕੇ ਢੁਕ ਪਏ ਅਤੇ ਮੂੰਹ ਤੋਂ 'ਮਾਰੋ ਮਾਰੋ' ਕੂਕਣ ਲਗੇ।੫੫।

ਦੋਹਰਾ

ਬੀਰ ਕੇਤੁ ਰਥ ਵਾਲਾ ਬਾਂਕਾ ਸੂਰਮਾ ਸੀ ਅਤੇ ਚਿਤ੍ਰ ਕੇਤੁ ਦੇਵਤਿਆਂ ਵਰਗਾ ਸਿਆਣਾ ਸੀ। ਛਤ੍ਰ ਕੇਤੁ ਬਹਾਦਰ ਛਤ੍ਰੀ ਸੀ ਅਤੇ ਬਿਕਟ ਕੇਤੁ ਬਹੁਤ ਬਲਵਾਨ ਸੀ।੫੬।

ਇੰਦ੍ਰ ਕੇਤੁ ਉਪਇੰਦ੍ਰ ਧੁਜ ਚਿਤ ਅਤਿ ਕੋਪ ਬਢਾਇ।
ਗੀਧ ਕੇਤੁ ਦਾਨਵ ਸਹਿਤ ਤਹਾ ਪਹੁੰਚੇ ਆਇ। ੫੭।
ਸਪਤ ਨ੍ਰਿਪਤਿ ਆਯੁਧ ਧਰੇ ਅਮਿਤ ਸੈਨ ਲੈ ਸਾਥ।
ਧਾਇ ਪਰੇ ਨਾਹਿਨ ਡਰੇ ਕਢੇ ਬਢਾਰੀ ਹਾਥ। ੫੮।

ਚੌਪਈ

ਸਸਤ੍ਰ ਸੰਭਾਰਿ ਸੂਰਮਾ ਧਾਏ। ਜੇਰੇ ਸੈਨ ਕੁਅਰਿ ਢਿਗ ਆਏ।
ਆਯੁਧ ਹਾਥ ਬਚਿਤ੍ਰ ਧਰੇ। ਅਮਿਤ ਸੁਭਟ ਪ੍ਰਾਨਨ ਬਿਨੁ ਕਰੇ। ੫੯।

ਬੀਰ ਕੇਤੁ ਕੋ ਮੂੰਡ ਉਤਾਰਿਯੋ। ਚਿਤ੍ਰ ਕੇਤੁ ਕਟਿ ਤੇ ਕਟ ਡਾਰਿਯੋ।
ਛਤ੍ਰ ਕੇਤੁ ਛਤ੍ਰੀ ਪੁਨਿ ਘਾਯੋ। ਬਿਕਟ ਕੇਤੁ ਮ੍ਰਿਤ ਲੋਕ ਪਠਾਯੋ। ੬੦।

ਦੋਹਰਾ

ਇੰਦ੍ਰ ਕੇਤੁ ਉਪਇੰਦ੍ਰ ਧੁਜ ਦੋਨੋ ਹਨੇ ਰਿਸਾਇ।
ਗੀਧ ਕੇਤੁ ਦਾਨਵ ਦਿਯੈ ਜਮਪੁਰਿ ਬਹੁਰਿ ਪਠਾਇ। ੬੧।
ਸੈਨਾ ਸਤਹੂੰ ਨ੍ਰਿਪਨ ਕੀ ਕੋਪਿ ਭਰੀ ਅਰਚਾਇ।
ਤੇ ਬਾਲਾ ਤਬ ਹੀ ਦਏ ਮ੍ਰਿਤੁ ਕੇ ਲੋਕ ਪਠਾਇ। ੬੨।
ਸੁਮਤ ਕੇਤੁ ਸੂਰਾ ਬਡੇ ਸਮਰ ਸਿੰਘ ਲੈ ਸੰਗ।
ਬ੍ਰਹਮ ਕੇਤੁ ਲੈ ਦਲ ਚਲਾ ਉਮਡਿ ਚਲੀ ਜਨੁ ਗੰਗ। ੬੩।
ਤਾਲ ਕੇਤੁ ਖਟਬਕ੍ਰ ਧੁਜ ਜੋਧਾ ਹੁਤੇ ਬਿਸੇਖ।
ਸੋ ਯਾ ਪਰ ਆਵਤ ਭਏ ਕਿਯੈ ਕਾਲ ਕੋ ਭੇਖ। ੬੪।

ਚੌਪਈ

ਦਾਨਵ ਗੀਧ ਕੇਤੁ ਕੋ ਭ੍ਰਾਤਾ। ਕਾਕ ਕੇਤੁ ਤਿਹੂੰ ਲੋਕ ਬਿਖੁਯਾਤਾ।
ਕੂਰ ਕੇਤੁ ਦਾਨਵ ਇਕ ਧਾਯੋ। ਲੀਨੇ ਅਮਿਤ ਦੈਤ ਦਲ ਆਯੋ। ੬੫।

ਸਵੈਯਾ

ਕਾਕ ਧੁਜਾ ਕਰਿ ਕੋਪ ਤਹੀ ਛਿਨ ਆਨਿ ਪਰਿਯੋ ਕਰਵਾਰ ਨਿਕਾਰੇ।
ਸਿੰਘ ਸਲਾ ਸਰਦੂਲ ਸਿਲੀ ਮੁਖ ਸਾਲ ਤਮਾਲ ਹਨੇ ਅਹਿ ਕਾਰੇ।
ਸ੍ਰਾਨ ਸ੍ਰਿੰਗਾਲ ਸੁਰਾਂਤਕ ਸੀਸ ਧੁਜਾ ਰਬ ਨਾਗ ਧਰਾਧਰ ਭਾਰੇ।
ਯੋ ਬਰਖੇ ਨਭ ਤੇ ਹਰਖੇ ਰਿਪੁ ਆਨਿ ਦਸੇ ਦਿਸਿ ਤੇ ਭਭਕਾਰੇ। ੬੬।

ਦੋਹਰਾ

ਮਾਯਾ ਦੈਤ ਪਸਾਰਿ ਕੈ ਪੁਨਿ ਬੋਲਾ ਇਮਿ ਬੈਨ।
ਜੁਧੁ ਸੁਯੰਬਰ ਜੀਤਿ ਤੁਹਿ ਲੈ ਜੈਹੋ ਨਿਜੁ ਐਨ। ੬੭।

ਇੰਦ੍ਰ ਕੇਤੁ ਅਤੇ ਉਪਇੰਦ੍ਰ ਧੁਜ ਮਨ ਵਿਚ ਬਹੁਤ ਕ੍ਰੋਧ ਵਧਾ ਕੇ ਅਤੇ ਗੀਧ ਕੇਤੁ ਦਾਨਵ ਸਹਿਤ ਉਥੇ ਆ ਪਹੁੰਚੇ।੫੭। ਸੱਤੇ ਰਾਜੇ ਸ਼ਸਤ੍ਰ ਧਾਰਨ ਕਰ ਕੇ ਅਤੇ ਅਮਿਤ ਸੈਨਾ ਨਾਲ ਲੈ ਕੇ ਟੁਟ ਕੇ ਪੈ ਗਏ ਅਤੇ ਬਿਲਕੁਲ ਨ ਡਰੇ। (ਉਨ੍ਹਾਂ ਨੇ) ਹੱਥਾਂ ਵਿਚ ਤਲਵਾਰਾਂ ਧਾਰਨ ਕੀਤੀਆਂ ਹੋਈਆਂ ਸਨ।੫੮।

ਚੌਪਈ

ਸ਼ਸਤ੍ਰਾਂ ਨੂੰ ਸੰਭਾਲ ਕੇ ਸੂਰਮੇ ਤੁਰ ਪਏ ਅਤੇ ਸੈਨਾ ਸਜਾ ਕੇ ਰਾਜ ਕੁਮਾਰੀ ਦੇ ਕੋਲ ਆ ਗਏ। ਬਚਿਤ੍ਰ ਦੇਈ ਨੇ ਹੱਥ ਵਿਚ ਸ਼ਸਤ੍ਰ ਲੈ ਲਏ ਅਤੇ ਬੇਹਿਸਾਬ ਸੂਰਮਿਆਂ ਨੂੰ ਪ੍ਰਾਣਾਂ ਤੋਂ ਬਿਨਾ ਕਰ ਦਿੱਤਾ।੫੯।

(ਰਾਜ ਕੁਮਾਰੀ ਨੇ) ਬੀਰ ਕੇਤੁ ਦਾ ਸਿਰ ਕਟ ਦਿੱਤਾ ਅਤੇ ਚਿਤ੍ਰ ਕੇਤੁ ਨੂੰ ਲਕ ਤੋਂ ਵਢ ਦਿੱਤਾ। ਫਿਰ ਛਤ੍ਰ ਕੇਤੁ ਛਤ੍ਰੀ ਨੂੰ ਮਾਰ ਦਿੱਤਾ ਅਤੇ ਬਿਕਟ ਕੇਤੁ ਨੂੰ ਮ੍ਰਿਤੂ-ਲੋਕ ਵਲ ਭੇਜ ਦਿੱਤਾ।੬੦।

ਦੌਹਰਾ

ਇੰਦ੍ਰ ਕੇਤੁ ਅਤੇ ਉਪਇੰਦ੍ਰ ਧੁਜ ਦੋਹਾਂ ਨੂੰ ਕ੍ਰੋਧਿਤ ਹੋ ਕੇ ਮਾਰ ਦਿੱਤਾ ਅਤੇ ਫਿਰ ਗੀਧ ਕੇਤੁ ਦਾਨਵ ਨੂੰ ਯਮ ਲੋਕ ਭੇਜ ਦਿੱਤਾ।੬੧। ਸੱਤਾਂ ਰਾਜਿਆਂ ਦੀ ਸੈਨਾ ਕ੍ਰੋਧ ਨਾਲ ਭਰ ਕੇ ਅਰੜਾ ਕੇ ਪੈ ਗਈ। ਉਸ ਰਾਜ ਕੁਮਾਰੀ ਨੇ ਤਦ ਸਭ ਨੂੰ ਮ੍ਰਿਤੂ ਲੋਕ ਭੇਜ ਦਿੱਤਾ।੬੨।

ਸੁਮਤ ਕੇਤੁ ਇਕ ਵੱਡਾ ਸੂਰਮਾ ਸੀ। ਉਸ ਨੇ ਸਮਰ ਸਿੰਘ ਨੂੰ ਨਾਲ ਲੈ ਕੇ ਅਤੇ ਬ੍ਰਹਮ ਕੇਤੁ ਵੀ ਆਪਣਾ ਦਲ ਲੈ ਕੇ ਇੰਜ ਚਲੇ ਮਾਨੋ ਗੰਗਾ ਉਮਡ ਪਈ ਹੋਵੇ।੬੩। ਤਾਲ ਕੇਤੁ ਅਤੇ ਖਟਬਕ੍ਰ ਧੁਜ (ਦੋ) ਵਿਸ਼ੇਸ਼ ਯੋਧੇ ਸਨ। ਉਹ ਕਾਲ ਰੂਪ ਹੋ ਕੇ ਇਸ (ਕੁਮਾਰੀ) ਉਤੇ ਆ ਪਏ।੬੪।

ਚੌਪਈ

ਗੀਧ ਕੇਤੁ ਦਾਨਵ ਦਾ ਭਰਾ ਕਾਕ ਕੇਤੁ ਤਿੰਨਾਂ ਲੋਕਾਂ ਵਿਚ ਪ੍ਰਸਿੱਧ ਸੀ। ਇਕ ਕੂਰ ਕੇਤੁ ਨਾਂ ਦਾ ਦਾਨਵ ਆਪਣੇ ਨਾਲ ਬੇਹਿਸਾਬ ਦਲ ਲੈ ਕੇ ਆਗਿਆ।੬੫।

ਸਵੈਯਾ

ਕਾਕ ਧੁਜ ਕ੍ਰੋਧ ਕਰ ਕੇ ਉਸੇ ਵੇਲੇ ਤਲਵਾਰ ਖਿਚ ਕੇ ਆ ਗਿਆ। (ਉਸ ਨੇ) ਸ਼ੇਰ, ਸ਼ਿਲਾ, ਸ਼ਾਰਦੂਲ, ਤੀਰ ਵਰਗੇ ਮੂੰਹ ਵਾਲਾ, ਸਾਲ ਅਤੇ ਤਮਾਲ ਵਰਗੇ ਅਤੇ ਕਾਲੇ ਸੱਪ ਵਰਗੇ ਮਾਰ ਦਿੱਤੇ। ਕੁੱਤੇ, ਗਿਦੜ, ਦੈਂਤ ('ਸੁਰਾਂਤਕ'), ਸਿਰ, ਧੁਜਾ, ਰਥ, ਨਾਗ ਅਤੇ ਵੱਡੇ ਭਾਰੇ ਪਹਾੜ-ਆਕਾਸ਼ ਤੋਂ ਵਰ੍ਹ ਰਹੇ ਸਨ ਅਤੇ ਵੈਰੀ ਖੁਸ਼ ਹੋ ਕੇ ਕਿਲਕਾਰੀਆਂ ਮਾਰਦੇ ਹੋਏ ਚੋਹਾਂ ਦਿਸ਼ਾਵਾਂ ਤੋਂ ਆ ਗਏ ਸਨ।੬੬।

ਦੌਹਰਾ

ਦੈਂਤ ਮਾਯਾਵੀ ਸ਼ਕਤੀ ਦਾ ਪ੍ਰਸਾਰ ਕਰ ਕੇ ਫਿਰ ਇਸ ਤਰ੍ਹਾਂ ਬੋਲਿਆ ਕਿ ਯੁੱਧ ਦੇ ਸੁਅੰਬਰ ਵਿਚ ਜਿੱਤ ਕੇ (ਮੈਂ) ਤੈਨੂੰ ਆਪਣੇ ਘਰ ਲੈ ਜਾਵਾਂਗਾ।੬੭।

ਸਵੈਯਾ

ਰਾਜ ਸੁਤਾ ਕਰਿ ਕੋਪ ਤਿਹੀ ਛਿਨ ਸਾਮ੍ਹਿ ਹੈ ਹਥਯਾਰ ਗਹੇ।
ਬਲਵਾਨ ਕਮਾਨ ਕੋ ਤਾਨਿ ਹਨੇ ਕਬਿ ਰਾਮ ਭਨੈ ਚਿਤ ਮੈ ਜੁ ਚਹੇ।
ਸਰ ਸੂਰ ਦਇੰਤਨ ਕੇ ਤਨ ਮੈ ਇਹ ਭਾਤਿ ਲਗੇ ਨਹਿ ਜਾਤ ਕਹੇ।
ਮਨੋ ਇੰਦ੍ਰ ਕੇ ਬਾਗ ਅਸੋਕ ਬਿਖੈ ਫੁਲਵਾਰਿਨ ਕੇ ਫਲ ਫੂਲ ਰਹੇ। ੬੮।

ਕਾਢਿ ਕ੍ਰਿਪਾਨ ਮਹਾ ਕ੍ਰਿਪਿ ਕੈ ਭਟ ਕੂਦਿ ਪਰੇ ਸਰਦਾਰ ਕਰੋਰੇ।
ਬਾਲ ਹਨੇ ਬਲਵਾਨ ਘਨੇ ਇਕ ਫਾਸਿਨ ਸੋ ਗਹਿ ਕੈ ਝਕੜੋਰੇ।
ਸਾਜ ਪਰੇ ਕਹੂੰ ਤਾਜ ਗਿਰੇ ਗਜਰਾਜ ਗਿਰੇ ਛਿਤ ਪੈ ਸਿਰ ਤੋਰੇ।
ਲੁਟੇ ਰਥੀ ਰਥ ਫੂਟੇ ਕਹੂੰ ਬਿਨੁ ਸ੍ਵਾਰ ਫਿਰੈ ਹਿਨਨਾਵਤ ਘੋਰੇ। ੬੯।

ਚੌਪਈ

ਜੇ ਭਟ ਅਮਿਤ ਕੋਪ ਕਰਿ ਧਾਏ। ਤੇ ਬਿਨੁ ਤਨ ਹੈ ਸੁਰਗ ਸਿਧਾਏ।
ਚਟਪਟ ਬਿਕਟ ਪਲਟਿ ਜੇ ਲਰੇ। ਕਟਿ ਕਟਿ ਮਰੇ ਬਰੰਗਨਿਨ ਬਰੇ। ੭੦।

ਜੇ ਭਟ ਬਿਮੁਖਾਹਵ ਹੈ ਮੂਏ। ਇਤ ਕੇ ਭਏ ਨ ਉਤ ਕੇ ਹੂਏ।
ਗਰਜਿ ਪ੍ਰਾਨ ਬੀਰਨ ਜਿਨ ਦਏ। ਦੈ ਦੁੰਦਭੀ ਸ੍ਵਰਗ ਜਨੁ ਗਏ। ੭੧।

ਦੋਹਰਾ

ਜਿਨ ਇਸਤ੍ਰਿਨ ਜਰਿ ਅਗਨਿ ਮੈ ਪ੍ਰਾਨ ਆਪਨੇ ਦੀਨ।
ਝਗਰਿ ਬਰੰਗਨਿਨ ਤੇ ਤਹਾ ਛੀਨਿ ਪਤਿਨ ਕਹ ਲੀਨ। ੭੨।

ਚੌਪਈ

ਐਸੇ ਬਾਲ ਬੀਰ ਬਹੁ ਮਾਰੇ। ਸੁਮਤਿ ਸਿੰਘ ਆਦਿਕ ਹਨਿ ਡਾਰੇ।
ਸਮਰ ਸੈਨ ਰਾਜਾ ਪੁਨਿ ਹਯੋ। ਤਾਲ ਕੇਤੁ ਮ੍ਰਿਤ ਲੋਕ ਪਠਯੋ। ੭੩।

ਬ੍ਰਹਮ ਕੇਤੁ ਕਹ ਪੁਨਿ ਹਨਿ ਦੀਨੇ। ਕਾਰਤਿਕੇਯ ਧੁਜ ਕੇ ਬਧ ਕੀਨੇ।
ਕੂਰ ਕੇਤੁ ਦਾਨਵ ਤਬ ਧਾਯੋ। ਤੁਮਲ ਜੁਧ ਤਿਹ ਠੌਰ ਮਚਾਯੋ। ੭੪।

ਕੌਲ ਕੇਤੁ ਦਾਨਵ ਉਠਿ ਧਾਯੋ। ਕਮਠ ਕੇਤੁ ਚਿਤ ਅਧਿਕ ਰਿਸਾਯੋ।
ਕੇਤੁ ਉਲੂਕ ਚਲਾ ਦਲ ਲੈ ਕੈ। ਕੁਤਿਸਿਤ ਕੇਤੁ ਕ੍ਰੋਧ ਤਨ ਤੈ ਕੈ। ੭੫।

ਕੌਲ ਕੇਤੁ ਤ੍ਰਿਯ ਤਬੈ ਸੰਘਾਰਾ। ਕੁਤਿਸਿਤ ਕੇਤੁ ਮਾਰ ਹੀ ਡਾਰਾ।
ਕਛਪ ਕੇਤੁ ਗਦਾ ਗਹਿ ਘਾਯੋ। ਕੇਤੁ ਲੂਕ ਮ੍ਰਿਤ ਲੋਕ ਪਠਾਯੋ। ੭੬।

ਸਵੈਯਾ

ਰਾਜ ਕੁਮਾਰੀ ਹੱਥ ਵਿਚ ਹਥਿਆਰ ਪਕੜ ਕੇ ਉਸੇ ਵੇਲੇ ਸਾਹਮਣੇ ਹੋ ਗਈ। ਕਵੀ ਰਾਮ ਕਹਿੰਦੇ ਹਨ ਕਿ (ਰਾਜ ਕੁਮਾਰੀ ਨੇ) ਮਜ਼ਬੂਤ ਕਮਾਨ ਖਿਚ ਕੇ ਜਿਸ ਨੂੰ ਚਾਹਿਆ ਮਾਰ ਦਿੱਤਾ। ਸੂਰਮਿਆਂ ਅਤੇ ਦੈਂਤਾਂ ਦੇ ਤਨ ਵਿਚ ਤੀਰ ਇਸ ਤਰ੍ਹਾਂ ਲਗੇ, ਜਿਨ੍ਹਾਂ ਦਾ ਵਰਣਨ ਨਹੀਂ ਕੀਤਾ ਜਾ ਸਕਦਾ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਇੰਦਰ ਦੇ ਅਸ਼ੋਕ ਬਾਗ ਦੀਆਂ ਫੁਲਵਾੜੀਆਂ ਵਿਚ ਫੁਲ ਅਤੇ ਫਲ ਲਗੇ ਹੋਣ।੬੮।

ਕ੍ਰਿਪਾਨਾਂ ਕਢ ਕੇ ਅਤੇ ਕ੍ਰੋਧਿਤ ਹੋ ਕੇ ਕ੍ਰੋੜਾਂ ਸੈਨਿਕਾਂ ਦੇ ਸਰਦਾਰ ਯੁੱਧ ਵਿਚ ਕੁਦ ਪਏ। (ਉਸ) ਰਾਜ ਕੁਮਾਰੀ ਨੇ ਇਕ ਫਾਂਸ ਨਾਲ ਬਹੁਤ ਸਾਰੇ ਬਲਵਾਨ ਸੂਰਮੇ ਪਕੜ ਕੇ ਝੰਝੜ ਦਿੱਤੇ। ਕਿਤੇ ਸਾਜ ਪਏ ਹਨ, ਕਿਤੇ ਤਾਜ ਡਿਗੇ ਪਏ ਹਨ, ਕਿਤੇ ਹਾਥੀ ਧਰਤੀ ਉੱਤੇ ਡਿਗੇ ਹੋਏ ਸਿਰ ਛਟਪਟਾ ਰਹੇ ਹਨ। ਕਿਤੇ ਰਥਾਂ ਵਾਲੇ ਲੁੜਕੇ ਪਏ ਹਨ, ਕਿਤੇ ਰਥ ਟੁੱਟੇ ਪਏ ਹਨ ਅਤੇ ਕਿਤੇ ਬਿਨਾ ਸਵਾਰਾਂ ਦੇ ਘੋੜੇ ਹਿਣਕਦੇ ਫਿਰਦੇ ਹਨ।੬੯।

ਚੌਪਈ

ਜਿਤਨੇ ਵੀ ਸੂਰਮੇ ਬਹੁਤ ਅਧਿਕ ਕ੍ਰੋਧ ਕਰ ਕੇ ਆਏ ਸਨ, ਉਹ ਸਾਰੇ ਤਨ-ਹੀਨ ਹੋ ਕੇ ਸਵਰਗ ਨੂੰ ਸਿਧਾਰ ਗਏ। ਜੋ ਕੜੀਅਲ ਯੋਧੇ ਜਲਦੀ ਨਾਲ ਪਲਟ ਕੇ ਲੜੇ, ਉਹ ਕਟ ਕਟ ਕੇ ਮਾਰੇ ਗਏ ਅਤੇ ਅਪਛਰਾਵਾਂ ਨੇ ਵਰ ਲਏ।੭੦।

ਜੋ ਯੋਧੇ ਯੁੱਧ-ਭੂਮੀ ਵਿਚ ਬੇਮੁਖ ਹੋ ਕੇ ਮਰ ਗਏ, ਉਹ ਨ ਇਥੋਂ ਦੇ ਰਹੇ ਅਤੇ ਨ ਹੀ ਉਥੋਂ (ਪਰਲੋਕ) ਦੇ। ਜਿਨ੍ਹਾਂ ਨੇ ਗਜ ਵਜ ਕੇ ਸੂਰਮਿਆਂ ਵਾਂਗ ਪ੍ਰਾਣ ਦੇ ਦਿੱਤੇ, ਉਹ ਮਾਨੋ ਧੌਂਸੇ ਵਜਾ ਕੇ ਸਵਰਗ ਨੂੰ ਚਲੇ ਗਏ।੭੧।

ਦੋਹਰਾ

ਜਿਨ੍ਹਾਂ ਇਸਤਰੀਆਂ ਨੇ ਅੱਗ ਵਿਚ ਸੜ ਕੇ (ਅਰਥਾਤ ਸਤੀ ਹੋ ਕੇ) ਆਪਣੇ ਪ੍ਰਾਣ ਦਿੱਤੇ ਹਨ, ਉਨ੍ਹਾਂ ਨੇ ਉਥੇ ਅਪਛਰਾਵਾਂ ਨਾਲ ਝਗੜ ਕੇ ਆਪਣੇ ਪਤੀ ਖੋਹ ਲਏ ਹਨ।੭੨।

ਚੌਪਈ

ਇਸ ਤਰ੍ਹਾਂ (ਉਸ) ਰਾਜ ਕੁਮਾਰੀ ਨੇ ਬਹੁਤ ਸਾਰੇ ਸੂਰਮੇ ਮਾਰ ਦਿੱਤੇ ਅਤੇ ਸੁਮਤਿ ਸਿੰਘ ਆਦਿਕ ਵੀ ਮਾਰ ਦਿੱਤੇ। ਫਿਰ ਸਮਰ ਸੈਨ ਰਾਜੇ ਨੂੰ ਮਾਰਿਆ ਅਤੇ ਤਾਲ ਕੇਤੂ ਨੂੰ ਮ੍ਰਿਤੂ-ਲੋਕ ਵਿਚ ਭੇਜਿਆ।੭੩।

ਫਿਰ (ਉਸ ਨੇ) ਬ੍ਰਹਮ ਕੇਤੂ ਦੇ ਪ੍ਰਾਣ ਹਰ ਲਏ ਅਤੇ ਕਾਰਤਿਕੇਯ ਧੁਜ ਦਾ ਬਧ ਕਰ ਦਿੱਤਾ। ਤਦ ਕ੍ਰਮਕੇਤੂ ਦੈਂਤ ਆ ਪਹੁੰਚਿਆ ਅਤੇ ਉਸ ਥਾਂ ਤੇ ਘਮਸਾਨ ਯੁੱਧ ਮਚਾ ਦਿੱਤਾ।੭੪।

(ਫਿਰ) ਕੋਲ ਕੇਤੂ ਦੈਂਤ ਉਠ ਕੇ ਆ ਗਿਆ ਅਤੇ ਕਮਠ ਕੇਤੂ (ਆਪਣੇ) ਮਨ ਵਿਚ ਬਹੁਤ ਕ੍ਰੋਧਵਾਨ ਹੋਇਆ। (ਫਿਰ) ਉਲੂਕ ਕੇਤੂ ਦਲ ਲੈ ਕੇ ਚਲਿਆ ਅਤੇ ਕੁਤਿਸਿਤ ਕੇਤੂ ਕ੍ਰੋਧਿਤ ਹੋ ਕੇ (ਤੁਰਿਆ)।੭੫।

ਕੋਲ ਕੇਤੂ ਨੂੰ ਇਸਤਰੀ (ਰਾਜ ਕੁਮਾਰੀ) ਨੇ ਤਦੇ ਮਾਰ ਦਿੱਤਾ ਅਤੇ ਕੁਤਿਸਿਤ ਕੇਤੂ ਨੂੰ ਵੀ ਮਾਰ ਦਿੱਤਾ। (ਫਿਰ) ਕਛਪ ਕੇਤੂ ਗਦਾ ਲੈ ਕੇ ਮਾਰਿਆ ਅਤੇ ਲੂਕ ਕੇਤੂ ਨੂੰ ਮ੍ਰਿਤੂ-ਲੋਕ ਵਲ ਭੇਜ ਦਿੱਤਾ।੭੬।

ਜਾ ਤਨ ਬਾਲ ਗਦਾ ਕੀ ਮਾਰੈ। ਏਕੈ ਘਾਇ ਚੌਬਿ ਸਿਰ ਡਾਰੈ।
ਜਾ ਕੇਤਕਿ ਮਾਰ ਤਨ ਬਾਨਾ। ਕਰੈ ਬੀਰ ਜਮਪੁਰੀ ਪਯਾਨਾ। ੭੧।

ਦੋਹਰਾ

ਤਾ ਕੇ ਜੁਧੁ ਬਿਲੋਕਿ ਕਰਿ ਕਵਨ ਸੁਭਟ ਠਹਰਾਇ।
ਜੋ ਸਮੁਹੈ ਆਵਤ ਭਯਾ ਜਮਪੁਰ ਦਿਯਾ ਪਠਾਇ। ੭੨।

ਸਵੈਯਾ

ਕੋਪ ਅਨੇਕ ਭਰੇ ਅਮਰਾਰਦਨ ਆਨਿ ਪਰੈ ਕਰਵਾਰਿ ਉਘਾਰੇ।
ਪਟਿਸ ਲੋਹਹਥੀ ਪਰਸੇ ਅਮਿਤਾਯੁਧ ਲੈ ਕਰਿ ਕੋਪ ਪ੍ਰਹਾਰੇ।
ਨਾਰਿ ਸੰਭਾਰਿ ਹਥਯਾਰ ਸੁਰਾਰਿ ਹਕਾਰਿ ਹਨੇ ਨਹਿ ਜਾਤ ਬਿਚਾਰੇ।
ਖੇਲਿ ਬਸੰਤ ਬਡੇ ਖਿਲਵਾਰ ਮਨੋ ਮਦ ਚਾਖਿ ਗਿਰੇ ਮਤਵਾਰੇ। ੭੩।

ਦੋਹਰਾ

ਹੈ ਗੈ ਰਥੀ ਬਾਜੀ ਘਨੇ ਜੋਧਾ ਹਨੇ ਅਨੇਕ।
ਜੀਤਿ ਸੁਯੰਬਰ ਰਨ ਰਹੀ ਭੂਪਤਿ ਬਚਾ ਨ ਏਕ। ੭੪।
ਬਾਜਨ ਕੀ ਬਾਜੀ ਪਰੀ ਬਾਜਨ ਬਜੇ ਅਨੇਕ।
ਬਿਸਿਖ ਬਹੁਤ ਬਰਸੇ ਤਹਾ ਬਚਾ ਨ ਬਾਜੀ ਏਕ। ੭੫।

ਚੌਪਈ

ਦੈਤ ਦਏ ਜਮ ਧਾਮ ਪਠਾਈ। ਬਾਰੀ ਸੁਭਟ ਸਿੰਘ ਕੀ ਆਈ।
ਤਿਹ ਤ੍ਰਿਯ ਕਹਾ ਆਇ ਤੁਮ ਲਰੇ। ਕੈ ਅਬ ਹਾਰਿ ਮਾਨ ਮੁਹਿ ਬਰੇ। ੭੬।

ਸੁਭਟ ਸਿੰਘ ਜਬ ਯੋ ਸੁਨਿ ਪਾਯੋ। ਅਧਿਕ ਚਿਤ ਮੈ ਕੋਪ ਬਢਾਯੋ।
ਮੈ ਕਾ ਜੁਧ ਤ੍ਰਿਯਾ ਤੇ ਡਰਿਹੋ। ਯਾ ਕੋ ਤ੍ਰਾਸ ਮਾਨਿ ਯਹ ਬਰਿਹੋ। ੭੭।

ਕਹੂੰ ਮਤਿ ਗੈਵਰ ਗਰਜਾਹੀ। ਕਹੂੰ ਪਾਖਰੇ ਹੈ ਹਿੰਨਾਹੀ।
ਸਸਤ੍ਰ ਕਵਚ ਸੂਰਾ ਕਹੂੰ ਕਸੈ। ਜੁਗਿਨ ਰੁਧਿਰ ਖਪਰ ਭਰ ਹਸੈ। ੭੮।

ਸਵੈਯਾ

ਸ੍ਰੀ ਸੁਭਟੇਸ ਬਡੇ ਦਲੁ ਲੈ ਉਮਡਿਯੋ ਗਹਿ ਕੈ ਕਰਿ ਆਯੁਧ ਬਾਕੇ।
ਬੀਰ ਹਠੀ ਕਵਚੀ ਖੜਗੀ ਪਰਸੀਸ ਭਈ ਸਰਦਾਰ ਨਿਸਾਕੇ।
ਏਕ ਟਰੇ ਇਕ ਆਨ ਅਰੇ ਇਕ ਜੂਝਿ ਗਿਰੇ ਬ੍ਰਿਣ ਖਾਇ ਤ੍ਰਿਯਾ ਕੇ।
ਛਾਰ ਚੜਾਇ ਕੈ ਅੰਗ ਮਲੰਗ ਰਹੇ ਮਨੋ ਸੋਇ ਪਿਯੇ ਬਿਜਯਾ ਕੇ। ੭੯।

ਜਿਸ ਦੇ ਸ਼ਰੀਰ ਉਤੇ ਰਾਜ ਕੁਮਾਰੀ ਗਦਾ ਦਾ ਵਾਰ ਕਰਦੀ, ਇਕੋ ਸਟ ਨਾਲ (ਉਸ ਦਾ) ਸਿਰ ਫੇਰ ਦਿੰਦੀ। ਕਿਤਨਿਆਂ ਹੀ ਸੂਰਮਿਆਂ ਦੇ ਸ਼ਰੀਰਾਂ ਵਿਚ ਤੀਰ ਮਾਰ ਕੇ ਉਨ੍ਹਾਂ ਨੂੰ ਜਮਪੁਰੀ ਭੇਜ ਦਿੱਤਾ।੨੧।

ਦੌਹਰਾ

ਉਸ ਦੇ ਯੁੱਧ ਨੂੰ ਵੇਖ ਕੇ ਕਿਹੜਾ ਸੂਰਮਾ ਟਿਕ ਸਕਦਾ ਸੀ। ਜੋ ਵੀ ਸਾਹਮਣੇ ਆ ਗਿਆ, ਉਸ ਨੂੰ ਯਮਪੁਰ ਵਿਚ ਭੇਜ ਦਿੱਤਾ।੨੨।

ਸਵੈਯਾ

ਦੇਵਤਿਆਂ ਦੇ ਅਨੇਕ ਵੈਰੀ (ਦੈਂਤ) ਕ੍ਰੋਧਿਤ ਹੋ ਕੇ ਤਲਵਾਰਾਂ ਕਢ ਕੇ ਆ ਪਏ। ਪੇਟੀਆਂ, ਲੋਹ-ਹਥੀਆਂ ਅਤੇ ਪਰਸੇ ਅਤੇ ਹੋਰ ਬਹੁਤ ਸਾਰੇ ਸ਼ਸਤ੍ਰ ਲੈ ਕੇ ਕ੍ਰੋਧ ਕਰ ਕੇ ਆ ਪਏ। ਉਸ ਰਾਜ ਕੁਮਾਰੀ ਨੇ ਹਥਿਆਰ ਲੈ ਕੇ ਦੇਵਤਿਆਂ ਦੇ ਵੈਰੀਆਂ ਨੂੰ ਲਲਕਾਰ ਕੇ ਮਾਰ ਦਿੱਤਾ, ਜਿਨ੍ਹਾਂ ਦੀ ਗਿਣਤੀ ਹੀ ਨਹੀਂ ਕੀਤੀ ਜਾ ਸਕਦੀ। (ਉਹ ਇਸ ਤਰ੍ਹਾਂ ਡਿਗ ਪਏ) ਮਾਨੋ ਫਾਗ ਖੇਡ ਕੇ ਅਤੇ ਸ਼ਰਾਬ ਪੀ ਕੇ ਮਤਵਾਲੇ ਡਿਗੇ ਪਏ ਹੋਣ।੨੩।

ਦੌਹਰਾ

ਘੋੜਿਆਂ, ਹਾਥੀਆਂ, ਰਥਾਂ ਵਾਲਿਆਂ (ਅਤੇ ਉਨ੍ਹਾਂ ਨਾਲ ਜੁੜੇ ਹੋਏ) ਘੋੜਿਆਂ ਤੇ ਬਹੁਤ ਸਾਰੇ ਯੋਧਿਆਂ ਨੂੰ ਮਾਰ ਦਿੱਤਾ। (ਉਹ ਰਾਜ ਕੁਮਾਰੀ) ਸੁਅੰਬਰ ਜਿਤ ਕੇ ਜੰਗ ਦੇ ਮੈਦਾਨ ਵਿਚ ਰਹਿ ਗਈ ਅਤੇ ਕੋਈ ਵੀ ਰਾਜਾ (ਬਾਕੀ) ਨ ਬਚਿਆ।੨੪। ਘੋੜਿਆਂ ਦੀ ਬਾਜ਼ੀ ਲਗ ਗਈ ਅਤੇ ਅਨੇਕ ਤਰ੍ਹਾਂ ਦੇ ਵਾਜੇ ਵਜੇ। ਉਥੇ ਬਹੁਤ ਸਾਰੇ ਬਾਣ ਚਲੇ ਅਤੇ ਇਕ ਵੀ ਘੋੜਾ ਨ ਬਚਿਆ।੨੫।

ਚੌਪਈ

(ਜਦੋਂ) ਦੈਂਤਾਂ ਨੂੰ ਯਮ ਲੋਕ ਭੇਜ ਦਿੱਤਾ, (ਤਦੋਂ) ਸੁਭਟ ਸਿੰਘ ਦੀ ਵਾਰੀ ਆ ਗਈ। ਉਸ ਨੂੰ ਰਾਜ ਕੁਮਾਰੀ ਨੇ ਕਿਹਾ ਜਾਂ ਤਾਂ ਮੇਰੇ ਨਾਲ ਲੜੋ ਜਾਂ ਹਾਰ ਮੰਨ ਕੇ ਮੇਰੇ ਨਾਲ ਵਿਆਹ ਕਰੋ।੨੬।

ਜਦ ਸੁਭਟ ਸਿੰਘ ਨੇ ਇਸ ਤਰ੍ਹਾਂ ਸੁਣਿਆ ਤਾਂ ਮਨ ਵਿਚ ਬਹੁਤ ਕ੍ਰੋਧ ਵਧਾਇਆ। ਕੀ ਮੈਂ ਇਸਤਰੀ ਨਾਲ ਯੁੱਧ ਕਰਨੋਂ ਡਰਦਾ ਹਾਂ ਅਤੇ ਇਸ ਦਾ ਡਰ ਮੰਨ ਕੇ ਇਸ ਨੂੰ ਵਰ ਲਵਾਂ।੨੭।

ਕਈਆਂ (ਸੂਰਮਿਆਂ ਨੇ) ਮਸਤ ਹਾਥੀਆਂ ਨੂੰ ਗਰਜਾਇਆ ਅਤੇ ਕਈਆਂ ਨੇ (ਘੋੜਿਆਂ ਉਤੇ) ਕਾਠੀਆਂ ਪਾ ਕੇ (ਉਨ੍ਹਾਂ ਨੂੰ) ਹਿਣਕਾਇਆ। ਕਿਤੇ ਸੂਰਮੇ ਸ਼ਸਤ੍ਰ ਅਤੇ ਕਵਚ ਕਸ ਰਹੇ ਸਨ ਅਤੇ (ਕਿਤੇ) ਜੋਗਣਾਂ ਲਹੂ ਦੇ ਖੱਪਰ ਭਰ ਕੇ ਹਸ ਰਹੀਆਂ ਸਨ।੨੮।

ਸਵੈਯਾ

ਸੁਭਟ ਸਿੰਘ ਹੱਥ ਵਿਚ ਸੁੰਦਰ ਸ਼ਸਤ੍ਰ ਲੈ ਕੇ ਅਤੇ ਬਹੁਤ ਵੱਡਾ ਦਲ ਲੈ ਕੇ ਉਮਡ ਪਿਆ। ਉਸ ਦੀ ਸੈਨਾ ਵਿਚ ਹਠੀ, ਕਵਚਧਾਰੀ, ਖੜਗਧਾਰੀ ਅਤੇ ਕੁਹਾੜਿਆਂ ਵਾਲੇ (ਸਭ ਦੀ) ਨਿਸ਼ਾ ਕਰਾ ਦੇਣ ਵਾਲੇ ਸਨ। ਕੋਈ ਟਲ ਜਾਂਦਾ ਸੀ, ਇਕ ਆ ਕੇ ਅੜ ਜਾਂਦਾ ਸੀ ਅਤੇ ਕੋਈ ਰਾਜ ਕੁਮਾਰੀ ਤੋਂ ਜ਼ਖਮ ਖਾ ਕੇ ਜੂਝ ਕੇ ਡਿਗ ਪੈਂਦਾ ਸੀ, ਮਾਨੋ ਸ਼ਰੀਰ ਉਤੇ ਵਿਭੂਤੀ ਮਲ ਕੇ ਮਲੰਗ ਲੋਕ ਭੰਗ ਪੀ ਕੇ ਸੁੱਤੇ ਪਏ ਹੋਣ।੨੯।

ਚੌਪਈ

ਐਸੇ ਬੀਰ ਖੇਤ ਤਹ ਪਰਿਯੋ। ਏਕ ਸੁਭਟ ਜੀਵਤ ਨ ਉਬਰਿਯੋ।
 ਦਸ ਹਜਾਰ ਮਾਤੇ ਗਜ ਮਾਰੇ। ਬੀਸ ਹਜਾਰ ਬਰ ਬਾਜ ਬਿਦਾਰੇ। ੮੬।
 ਤੀਸ ਐਤ ਪੈਦਲ ਕਹ ਮਾਰਿਯੋ। ਤੇਇਸ ਲਛ ਰਥ ਹਨਿ ਡਾਰਿਯੋ।
 ਦ੍ਵਾਦਸ ਲਛ ਰਥੀ ਅਤਿ ਮਾਰਿਸ। ਮਹਾਰਥੀ ਅਨਗਨਤ ਸੰਘਾਰਸਿ। ੮੭।

ਦੋਹਰਾ

ਸੁਭਟ ਸਿੰਘ ਤਨਹਾ ਬਚਾ ਸਾਥੀ ਰਹਾ ਨ ਏਕ।
 ਹੈ ਗੈ ਰਥ ਬਾਜੀ ਘਨੇ ਰਥ ਕਟਿ ਗਏ ਅਨੇਕ। ੮੮।

ਚੌਪਈ

ਦੁੰਦ ਜੁਧ ਤ੍ਰਿਯ ਪਤਿਹ ਮਚਾਯੋ। ਨਿਰਖਨ ਦਿਨਿਸ ਨਿਸਿਸ ਰਨ ਆਯੋ।
 ਬ੍ਰਹਮਾ ਚੜੇ ਹੰਸ ਪਰ ਆਏ। ਪੰਚ ਬਦਨ ਹੂੰ ਤਹਾ ਸੁਹਾਏ। ੮੯।

ਤ੍ਰਿਯ ਕੋਮਲ ਪਿਯ ਬਾਨ ਪ੍ਰਹਾਰੈ। ਜਿਯ ਤੇ ਤਾਹਿ ਮਾਰਿ ਨਹਿ ਡਾਰੈ।
 ਲਗੇ ਬਿਸਿਖ ਕੇ ਜਿਨ ਪਤਿ ਮਰੈ। ਮੁਹਿ ਪੈਠਬ ਪਾਵਕ ਮਹਿ ਪਰੈ। ੯੦।

ਚਾਰ ਪਹਰ ਨਿਜ ਪਤਿ ਸੋ ਲਰੀ। ਦੁਹੰਅਨ ਬਿਸਿਖ ਬ੍ਰਿਸਟਿ ਬਹੁ ਕਰੀ।
 ਤਬ ਲੋ ਸੂਰ ਅਸਤ ਹੈ ਗਯੋ। ਪ੍ਰਾਚੀ ਦਿਸਾ ਚੰਦ੍ਰ ਪ੍ਰਗਟਯੋ। ੯੧।

ਦੋਹਰਾ

ਹਕਾਹਕੀ ਆਹਵ ਭਯੋ ਰਹਿਯੋ ਸੁਭਟ ਕੋਊ ਨਾਹਿ।
 ਜੁਧ ਕਰਤ ਅਤਿ ਥਕਤ ਭੇ ਰਹਤ ਭਏ ਰਨ ਮਾਹਿ। ੯੨।

ਚੌਪਈ

ਲਗੇ ਬ੍ਰਿਨਨ ਕੇ ਘਾਇਲ ਭਏ। ਅਤਿ ਲਰਿ ਅਧਿਕ ਸ੍ਰਮਤ ਹੈ ਗਏ।
 ਆਹਵ ਬਿਖੈ ਗਿਰੇ ਬਿਸੰਭਾਰੀ। ਕਰ ਤੇ ਕਿਨਹੂੰ ਕ੍ਰਿਪਾਨ ਨ ਡਾਰੀ। ੯੩।

ਦੋਹਰਾ

ਪ੍ਰੋਤ ਨਚਹਿ ਜੁਗਨਿ ਹਸਹਿ ਜੰਬੁਕ ਗੀਧ ਫਿਰਾਹਿ।
 ਨਿਸਿ ਸਿਗਰੀ ਮੁਰਛਿਤ ਰਹੇ ਦੁਹੰ ਰਹੀ ਸੁਧਿ ਨਾਹਿ। ੯੪।
 ਪ੍ਰਾਚੀ ਦਿਸਿ ਰਵਿ ਪ੍ਰਗਟਿਯਾ ਭਈ ਚੰਦ੍ਰ ਕੀ ਹਾਨ।
 ਪੁਨਿ ਪਤਿ ਤ੍ਰਿਯ ਰਨ ਕੋ ਉਠੇ ਅਧਿਕ ਕੋਪ ਮਨ ਠਾਨਿ। ੯੫।

ਚੌਪਈ

ਆਠ ਜਾਮ ਦੇਊ ਉਠਿ ਕਰਿ ਲਰੇ। ਟੁਕਤ ਤਨੁਤ੍ਰਾਣਨ ਕੇ ਝਰੇ।
 ਅਧਿਕ ਲਰਾਈ ਦੁਹੰ ਮਚਈ। ਅਥਯੋ ਸੂਰ ਰੈਨ ਹੈ ਗਈ। ੯੬।

ਚੌਪਈ

ਉਥੇ ਅਜਿਹਾ ਤਕੜਾ ਯੁੱਧ ਹੋਇਆ ਅਤੇ ਇਕ ਵੀ ਸੂਰਮਾ ਜੀਉਂਦਾ ਨ ਬਚਿਆ।
ਦਸ ਹਜ਼ਾਰ ਮਸਤ ਹਾਥੀ ਮਾਰੇ ਗਏ ਅਤੇ ਵੀਹ ਹਜ਼ਾਰ ਸੁੰਦਰ ਘੋੜੇ ਮਾਰ ਦਿੱਤੇ ਗਏ।੮੬।
ਤਿੰਨ ਲਖ (ਤੀਹ+ਦਸ ਹਜ਼ਾਰ) ਪੈਦਲਾਂ ਨੂੰ ਮਾਰ ਦਿੱਤਾ ਅਤੇ ਤੇਈ ਲਖ ਰਥ ਨਸ਼ਟ ਕਰ
ਦਿੱਤੇ। ਬਾਕੀ ਲਖ ਅਤਿ (ਵਿਕਟ) ਰਥਾਂ ਵਾਲੇ ਅਤੇ ਅਣਗਿਣਤ ਮਹਾ ਰਥੀ ਮਾਰ ਦਿੱਤੇ।੮੭।

ਦੌਹਰਾ

ਇਕਲਾ ('ਤਨਹਾ') ਸੁਭਟ ਸਿੰਘ ਬਚਿਆ, (ਉਸ ਦਾ) ਇਕ ਵੀ ਸਾਥੀ ਨ ਰਿਹਾ।
ਹਾਥੀ, ਘੋੜੇ, ਰਥ ਅਤੇ ਰਥਾਂ ਨਾਲ ਜੁਤੇ ਬਹੁਤ ਘੋੜੇ ਕਟ ਕੇ ਡਿਗੇ ਪਏ ਸਨ।੮੮।

ਚੌਪਈ

ਉਸ ਇਸਤਰੀ (ਰਾਜ ਕੁਮਾਰੀ) ਨੇ ਪਤੀ ਨਾਲ ਦੁਅੰਦ ਯੁੱਧ ਮਚਾਇਆ ਜਿਸ ਨੂੰ
ਵੇਖਣ ਲਈ ਸੂਰਜ ਅਤੇ ਚੰਦ੍ਰਮਾ ਵੀ ਯੁੱਧ-ਭੂਮੀ ਵਿਚ ਆਏ। ਬ੍ਰਹਮਾ ਹੰਸ ਉਤੇ ਚੜ੍ਹ ਕੇ
ਆਇਆ। ਪੰਜ ਮੂੰਹਾਂ ਵਾਲਾ ਸ਼ਿਵ ਵੀ ਉਥੇ ਆਇਆ।੮੯।

ਇਸਤਰੀ ਨੇ ਪ੍ਰੀਤਮ ਨੂੰ ਕੋਮਲ ਬਾਣ ਮਾਰੇ ਕਿਉਂਕਿ ਉਸ ਨੂੰ ਜਾਨ ਤੋਂ ਮਾਰਨਾ ਨਹੀਂ
ਚਾਹੁੰਦੀ ਸੀ। (ਡਰਦੀ ਸੀ ਕਿ) ਕਿਤੇ ਬਾਣ ਲਗਣ ਨਾਲ ਪਤੀ ਮਰ ਨ ਜਾਏ ਅਤੇ ਸੈਨੂੰ
ਅੱਗ ਵਿਚ ਵੜਨਾ ਪਵੇ।੯੦।

(ਉਹ) ਚਾਰ ਪਹਿਰ ਤਕ ਆਪਣੇ ਪਤੀ ਨਾਲ ਲੜੀ। ਦੋਹਾਂ ਨੇ ਬਾਣਾਂ ਦੀ ਬਹੁਤ
ਬਰਖਾ ਕੀਤੀ। ਤਦ ਤਕ ਸੂਰਜ ਭੁਬ ਗਿਆ ਅਤੇ ਪੂਰਬ ਵਲੋਂ ਚੰਦ੍ਰਮਾ ਪ੍ਰਗਟ ਹੋ
ਗਿਆ।੯੧।

ਦੌਹਰਾ

ਵੰਗਾਰ ਵੰਗਾਰ ਕੇ ਯੁੱਧ ਹੋਇਆ ਅਤੇ ਕੋਈ ਵੀ ਸੂਰਮਾ ਜੀਉਂਦਾ ਨ ਬਚਿਆ। ਯੁੱਧ
ਕਰ ਕੇ ਬਹੁਤ ਥਕ ਗਏ ਅਤੇ ਯੁੱਧ-ਭੂਮੀ ਵਿਚ ਹੀ ਲੰਬੇ ਪੈ ਗਏ।੯੨।

ਚੌਪਈ

ਉਹ ਜ਼ਖ਼ਮਾਂ ਦੇ ਲਗਣ ਨਾਲ ਘਾਇਲ ਹੋ ਗਏ ਅਤੇ ਬਹੁਤ ਅਧਿਕ ਲੜਾਈ ਕਰ ਕੇ
ਥਕ ਗਏ। (ਦੋਵੇਂ) ਯੁੱਧ-ਭੂਮੀ ਵਿਚ ਬੇਸੁਧ ਹੋ ਕੇ ਡਿਗ ਪਏ, ਪਰ ਹੱਥ ਵਿਚੋਂ ਕਿਸੇ ਨੇ ਵੀ
ਕ੍ਰਿਪਾਨ ਨ ਛੱਡੀ।੯੩।

ਦੌਹਰਾ

ਪ੍ਰੇਤ ਨਚ ਰਹੇ ਸਨ, ਜੋਗਣਾਂ ਹਸ ਰਹੀਆਂ ਸਨ ਅਤੇ ਗਿਦੜ ਅਤੇ ਗਿਰਝਾਂ ਫਿਰ
ਰਹੀਆਂ ਸਨ। ਉਹ ਦੋਵੇਂ ਸਾਰੀ ਰਾਤ ਬੇਹੋਸ਼ ਰਹੇ ਅਤੇ ਕੋਈ ਸੁਧ ਨ ਰਹੀ।੯੪। ਪੂਰਬ
ਦਿਸ਼ਾ ਵਿਚ ਸੂਰਜ ਪ੍ਰਗਟ ਹੋਇਆ ਅਤੇ ਚੰਦ੍ਰਮਾ ਛਿਪ ਗਿਆ। ਫਿਰ ਪਤੀ ਅਤੇ ਇਸਤਰੀ
ਮਨ ਵਿਚ ਬਹੁਤ ਕ੍ਰੋਧ ਵਧਾ ਕੇ ਯੁੱਧ ਕਰਨ ਲਈ ਉਠੇ।੯੫।

ਚੌਪਈ

ਦੋਵੇਂ ਉਠ ਕੇ ਅੱਠ ਪਹਿਰ ਤਕ ਲੜੇ। ਕਵਚਾਂ ਨੇ ਟੋਟੇ ਟੋਟੇ ਹੋ ਕੇ ਝੜ ਗਏ। ਦੋਹਾਂ
ਨੇ ਬਹੁਤ ਲੜਾਈ ਕੀਤੀ। ਸੂਰਜ ਭੁਬ ਗਿਆ ਅਤੇ ਰਾਤ ਹੋ ਗਈ।੯੬।

ਚਾਰਿ ਬਾਜ ਬਿਸਿਖਨ ਤ੍ਰਿਯ ਮਾਰੇ। ਰਬ ਕੇ ਕਾਟਿ ਦੋਊ ਚਕ ਡਾਰੇ।
ਨਾਥ ਧੁਜਾ ਕਟਿ ਭੂਮਿ ਗਿਰਾਈ। ਸੂਤਿ ਦਿਯਾ ਜਮਲੋਕ ਪਠਾਈ। ੯੭।

ਸੁਭਟ ਸਿੰਘ ਕਹ ਪੁਨਿ ਸਰ ਮਾਰਿਯੋ। ਮੂਰਛਿਤ ਕਰਿ ਪ੍ਰਿਥਵੀ ਪਰ ਡਾਰਿਯੋ।
ਬਿਨੁ ਸੁਧਿ ਭਏ ਤਾਹਿ ਲਖ ਲੀਨੋ। ਆਪੁ ਬੇਖਿ ਤਿਹ ਤ੍ਰਿਯ ਕੇ ਕੀਨੋ। ੯੮।

ਰਬ ਤੇ ਉਤਰਿ ਬਾਰਿ ਲੈ ਆਈ। ਕਾਨ ਲਾਗ ਕਰਿ ਬਾਤ ਸੁਨਾਈ।
ਸੁਨੋ ਨਾਥ ਮੈ ਤ੍ਰਿਯ ਤਿਹਾਰੀ। ਤੁਮ ਕੋ ਜੋ ਪ੍ਰਾਨਨ ਤੇ ਪ੍ਰਯਾਰੀ। ੯੯।

ਦੋਹਰਾ

ਜਲ ਸੀਚੇ ਜਾਗਤਿ ਭਯੋ ਅਤਿ ਤਨ ਲਾਗੇ ਘਾਇ।
ਭਲੇ ਬੁਰੇ ਖਲ ਅਖਲ ਕੋ ਕਛੂ ਨ ਚੀਨਾ ਜਾਇ। ੧੦੦।

ਚੌਪਈ

ਤ੍ਰਿਯ ਕੋ ਨਾਮ ਜਬੈ ਸੁਨਿ ਪਾਯੋ। ਘੂਮਤ ਘਾਯਲ ਬਚਨ ਸੁਨਾਯੋ।
ਧੰਨ੍ਯ ਧੰਨ੍ਯ ਕਰਿ ਕਰੀ ਬਡਾਈ। ਕਿਹ ਨਿਮਿਤ ਇਹ ਠਾ ਤੂ ਆਈ। ੧੦੧।

ਦੋਹਰਾ

ਸੁਨੁ ਰਾਜਾ ਮੈ ਲਾਜ ਤਜਿ ਯਾ ਤੇ ਪਹੁੰਚੀ ਆਇ।
ਜਿਯ ਤੇ ਨਿਰਖਿ ਲਿਆਇ ਹੋ ਮਰੇ ਬਰੋਗੀ ਜਾਇ। ੧੦੨।
ਨ੍ਰਿਪ ਘਾਯਲ ਘੂਮਤ ਦ੍ਰਿਗਨ ਮੂੰਦਿ ਬਚਨ ਇਮਿ ਕੀਨ।
ਮਨ ਬਾਛਤ ਬਰੁ ਮਾਗਿਯੈ ਮੈ ਤ੍ਰਿਯ ਤੁਮ ਬਰ ਦੀਨ। ੧੦੩।

ਚੌਪਈ

ਜਬ ਮੈ ਤੁਹਿ ਜੀਵਤ ਲਿਖ ਲਯੋ। ਜਨੁ ਬਿਧਿ ਨਯੋ ਜਨਮ ਤੁਹਿ ਦਯੋ।
ਤਾ ਤੇ ਹ੍ਰਿਦੈ ਸੰਕ ਨਹਿ ਧਰਿਯੈ। ਬਹੁਰਿ ਬ੍ਰਯਾਹ ਮੋ ਸੋ ਅਬ ਕਰਿਯੈ। ੧੦੪।

ਜੋ ਤ੍ਰਿਯ ਕਹਾ ਵਹੈ ਪਤਿ ਮਾਨ੍ਯੋ। ਭੇਦ ਅਭੇਦ ਕਛੂ ਦੁਖਿਤ ਨ ਜਾਨ੍ਯੋ।
ਚਕਮਕ ਝਾਰਿ ਆਗਿ ਤਹ ਜਾਰੀ। ਚਾਰਿ ਭਵਾਰੈ ਲਈ ਪ੍ਰਯਾਰੀ। ੧੦੫।

ਪੁਨਿ ਬਚਿਤ੍ਰ ਦੇ ਐਸ ਉਚਾਰੋ। ਸੁਨੋ ਨਾਥ ਤੁਮ ਬਚਨ ਹਮਾਰੋ।
ਤ੍ਰਿਪਰਾਂਤਕ ਅਰਿ ਅਤਿ ਮੁਹਿ ਭਯੋ। ਤੁਮ ਬਿਨੁ ਮੋਹਿ ਅਧਿਕ ਦੁਖ ਦਯੋ। ੧੦੬।

ਤੁਰਤੁ ਨਾਥ ਹਮ ਸੋ ਉਠਿ ਰਮੋ। ਸਭ ਅਪਰਾਧ ਹਮਾਰੋ ਛਮੋ।
ਤਬ ਰਾਜਾ ਤਿਹ ਸਾਥ ਬਿਹਾਰਿਯੋ। ਤ੍ਰਿਯ ਕੋ ਤਾਪ ਦੂਰਿ ਕਰਿ ਡਾਰਿਯੋ। ੧੦੭।

ਇਸਤਰੀ ਨੇ ਬਾਣਾਂ ਨਾਲ ਚਾਰ ਘੋੜੇ ਮਾਰ ਦਿੱਤੇ ਅਤੇ ਰਥ ਦੇ ਦੋਵੇਂ ਚਕ (ਪਹੀਏ) ਕਟ ਦਿੱਤੇ। ਪਤੀ ਦੇ ਝੰਡੇ ਨੂੰ ਕਟ ਕੇ ਧਰਤੀ ਉੱਤੇ ਸੁਟ ਦਿੱਤਾ ਅਤੇ ਰਥਵਾਨ ਨੂੰ ਯਮ ਲੋਕ ਵਿਚ ਭੇਜ ਦਿੱਤਾ। ੯੭।

ਫਿਰ ਸੁਭਟ ਸਿੰਘ ਨੂੰ ਤੀਰ ਮਾਰਿਆ ਅਤੇ (ਉਸ ਨੂੰ) ਬੇਹੋਸ਼ ਕਰ ਕੇ ਧਰਤੀ ਉੱਤੇ ਸੁਟ ਦਿੱਤਾ। ਜਦੋਂ ਉਸ ਨੂੰ ਬੇਹੋਸ਼ ਹੋਇਆ ਵੇਖਿਆ ਤਾਂ ਉਸ ਨੇ ਆਪ ਇਸਤਰੀ ਦਾ ਰੂਪ ਧਾਰਨ ਕੀਤਾ। ੯੮।

ਰਥ ਤੋਂ ਉਤਰ ਕੇ ਪਾਣੀ ਲੈ ਆਈ ਅਤੇ ਕੰਨਾਂ ਦੇ ਨੇੜੇ ਹੋ ਕੇ ਕਿਹਾ— ਹੇ ਨਾਥ! ਸੁਣੋ, ਮੈਂ ਤੁਹਾਡੀ ਪਤਨੀ ਹਾਂ। ਤੁਹਾਨੂੰ ਜੋ ਪ੍ਰਾਣਾਂ ਤੋਂ ਪਿਆਰੀ ਹੈ। ੯੯।

ਦੋਹਰਾ

ਜਲ ਛਿੜਕਣ ਨਾਲ (ਉਹ) ਜਾਗ ਪਿਆ। ਉਸ ਦੇ ਸ਼ਰੀਰ ਉੱਤੇ ਬਹੁਤ ਜ਼ਖ਼ਮ ਲਗੇ ਹੋਏ ਸਨ। ਉਸ ਨੂੰ ਮਾੜੇ ਚੰਗੇ, ਦੁਸ਼ਟ ਅਤੇ ਸਜਨ ਦੀ ਕੋਈ ਪਛਾਣ ਨ ਰਹੀ। ੧੦੦।

ਚੌਪਈ

ਜਦੋਂ ਇਸਤਰੀ ਦਾ ਨਾਮ ਸੁਣਿਆ ਤਾਂ ਘਾਇਲ ਸੁਭਟ ਸਿੰਘ ਨੇ ਘੁੰਮਦੇ ਹੋਇਆਂ ਬੋਲ ਸੁਣਾਇਆ— ਧੰਨ ਧੰਨ ਕਰ ਕੇ ਉਸ ਦੀ ਵਡਿਆਈ ਕੀਤੀ (ਅਤੇ ਪੁਛਿਆ—) ਕਿਸ ਲਈ ਤੂੰ ਇਥੇ ਆਈ ਹੈਂ। ੧੦੧।

ਦੋਹਰਾ

ਹੇ ਰਾਜਨ! ਸੁਣੋ, ਮੈਂ ਲਾਜ ਛੱਡ ਕੇ ਇਸ ਥਾਂ ਤੇ ਆ ਪਹੁੰਚੀ ਹਾਂ (ਅਤੇ ਵੇਖ ਰਹੀ ਹਾਂ ਕਿ) ਜੇ ਤੁਹਾਨੂੰ ਜੀਉਂਦਾ ਵੇਖਿਆ ਤਾਂ ਲੈ ਆਵਾਂਗੀ ਅਤੇ ਜੇ ਮਰ ਗਏ (ਤਾਂ) ਜਾ ਕੇ ਵਰ ਲਵਾਂਗੀ। ੧੦੨। ਘਾਇਲ ਰਾਜੇ ਨੇ ਘੁੰਮ ਕੇ ਅਤੇ ਅੱਖਾਂ ਬੰਦ ਕਰ ਕੇ ਇਸ ਤਰ੍ਹਾਂ ਕਿਹਾ— ਹੇ ਇਸਤਰੀ! ਮਨ ਇਛਿਤ ਵਰ ਮੰਗ ਲੈ, ਮੈਂ ਤੈਨੂੰ (ਉਹੀ) ਵਰ ਦਿਆਂਗਾ। ੧੦੩।

ਚੌਪਈ

ਜਦ ਮੈਂ ਤੁਹਾਨੂੰ ਜੀਉਂਦਾ ਵੇਖ ਲਿਆ, (ਤਾਂ ਸਮਝਿਆ ਕਿ) ਵਿਧਾਤਾ ਨੇ ਤੁਹਾਨੂੰ ਨਵਾਂ ਜਨਮ ਦਿੱਤਾ ਹੈ। ਇਸ ਲਈ ਮਨ ਵਿਚ ਸ਼ੰਕਾ ਨ ਧਰੋ ਅਤੇ ਮੇਰੇ ਨਾਲ ਫਿਰ ਵਿਆਹ ਕਰ ਲਵੋ। ੧੦੪।

ਜੇ ਇਸਤਰੀ ਨੇ ਕਿਹਾ, ਉਹੀ ਪਤੀ ਨੇ ਮੰਨ ਲਿਆ ਅਤੇ ਦੁਖੀ ਹੋਏ ਨੇ ਭੇਦ ਅਤੇ ਅਭੇਦ ਕੁਝ ਵੀ ਨ ਸਮਝਿਆ। ਉਥੇ ਚਕਮਕ ਪੱਥਰ ਰਗੜ ਕੇ ਅੱਗ ਜਲਾਈ ਅਤੇ ਪਿਆਰੀ ਨਾਲ ਚਾਰ ਫੇਰੇ ਲਏ। ੧੦੫।

ਫਿਰ ਬਚਿਤ੍ਰ ਦੇਈ ਨੇ ਇਸ ਤਰ੍ਹਾਂ ਕਿਹਾ— ਹੇ ਨਾਥ! ਤੁਸੀਂ ਮੇਰੀ ਗੱਲ ਸੁਣੋ। ਕਾਮ ਦੇਵ ('ਤ੍ਰਿਪੁਰਾਂਤਕ ਅਰਿ') ਨੇ ਮੈਨੂੰ ਬਹੁਤ (ਪ੍ਰਭਾਵਿਤ) ਕੀਤਾ ਹੋਇਆ ਹੈ ਅਤੇ (ਇਸ ਨੇ) ਤੁਹਾਡੇ ਬਿਨਾਂ ਮੈਨੂੰ ਬਹੁਤ ਦੁਖ ਦਿੱਤਾ ਹੈ। ੧੦੬।

ਹੇ ਨਾਥ! (ਤੁਸੀਂ) ਤੁਰਤ ਉਠ ਕੇ ਮੇਰੇ ਨਾਲ ਰਮਣ ਕਰੋ ਅਤੇ ਮੇਰੇ ਸਾਰੇ ਅਪਰਾਧ ਖਿਮਾ ਕਰ ਦਿਓ। ਤਦ ਰਾਜੇ ਨੇ ਉਸ ਨਾਲ ਸੰਯੋਗ ਕੀਤਾ ਅਤੇ ਇਸਤਰੀ (ਰਾਜ ਕੁਮਾਰੀ) ਦਾ (ਸਾਰਾ) ਦੁਖ ਦੂਰ ਕਰ ਦਿੱਤਾ। ੧੦੭।

ਦੋਹਰਾ

ਲਪਟਿ ਲਪਟਿ ਰਾਜਾ ਰਮਯੋ ਚਿਮਟਿ ਚਿਮਟਿ ਗਈ ਤ੍ਰਿਯ।
ਬਿਕਟ ਸੁ ਦੁਖ ਝਟਪਟ ਕਟੇ ਅਧਿਕ ਬਢਾ ਸੁਖ ਜੀਯ। ੧੦੮।

ਚੌਪਈ

ਪਤਿ ਰਤਿ ਕਰਿ ਰਥ ਲਯੋ ਚੜਾਈ। ਬਰਿਯੋ ਪ੍ਰਾਤ ਦੁੰਦਭੀ ਬਜਾਈ।
ਸਭ ਰਾਜਨ ਕੋ ਦਲ ਬਲ ਹਰਾ। ਆਪਨ ਸੁਭਟ ਸਿੰਘ ਪਤਿ ਕਰਾ। ੧੦੯।

ਦੋਹਰਾ

ਤੁਮਲ ਜੁਧੁ ਤਿਹ ਤ੍ਰਿਯ ਕਰਾ ਸਭ ਰਾਜਨ ਕੋ ਘਾਇ।
ਸੁਭਟ ਸਿੰਘ ਕੋ ਪਤਿ ਕਰਾ ਜੈ ਦੁੰਦਭੀ ਬਜਾਇ। ੧੧੦।
ਹੈ ਗੈ ਰਥ ਬਾਜੀ ਹਨੇ ਛੀਨ ਨਿਪਨ ਬਲ ਕੀਨ।
ਸਮਰ ਸੁਯੰਬਰ ਜੀਤਿ ਕਰਿ ਸੁਭਟ ਸਿੰਘ ਪਤਿ ਲੀਨ। ੧੧੧।

ਚੌਪਈ

ਦਾਨਵਿੰਦ੍ਰ ਪ੍ਰਿਥਵੀਸ ਸੰਘਾਰੇ। ਹੈ ਗੈ ਰਥ ਪੈਦਲ ਦਲਿ ਡਾਰੇ।
ਕਿਸੂ ਬੀਰ ਕੋ ਭੈ ਨ ਧਰਤ ਭੀ। ਸੁਭਟ ਸਿੰਘ ਕਹ ਜੀਤ ਬਰਤ ਭੀ। ੧੧੨। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਾਵਨੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੨। ੯੯੧। ਅਫਸ੍ਰੀ।*

ਚੌਪਈ

ਰਾਨੀ ਏਕ ਠਵਰ ਇਕ ਰਹੈ। ਬਿਜੈ ਕੁਅਰਿ ਤਾ ਕੋ ਜਗ ਕਹੈ।
ਬਡੇ ਰਾਜ ਕੀ ਦੁਹਿਤਾ ਸੋਹੈ। ਜਾ ਸਮ ਅਵਰ ਨ ਦੂਸਰ ਕੋ ਹੈ। ੧।

ਤਿਨ ਸੁੰਦਰ ਇਕ ਪੁਰਖ ਨਿਹਾਰਾ। ਕਾਮ ਬਾਨ ਤਾ ਕੇ ਤਨ ਮਾਰਾ।
ਨਿਰਖਿ ਸਜਨ ਕੀ ਛਬਿ ਉਰਝਾਈ। ਪਠੈ ਸਹਚਰੀ ਲਯੋ ਬੁਲਾਈ। ੨।

ਕਾਮ ਕੇਲ ਤਿਹ ਸੰਗ ਕਮਾਯੋ। ਭਾਤਿ ਭਾਤਿ ਸੋ ਗਰੇ ਲਗਾਯੋ।
ਰਾਤ੍ਰਿ ਦੋ ਪਹਰ ਬੀਤੇ ਸੋਏ। ਚਿਤ ਕੇ ਦੁਹੂੰ ਸਕਲ ਦੁਖ ਖੋਏ। ੩।

ਸੋਵਤ ਉਠੈ ਬਹੁਰਿ ਰਤਿ ਮਾਨੈ। ਰਹੀ ਰੈਨਿ ਜਬ ਘਰੀ ਪਛਾਨੈ।
ਆਪੁ ਚੇਰਿਯਹਿ ਜਾਇ ਜਗਾਵੈ। ਤਿਹ ਸੰਗ ਦੈ ਉਹਿ ਧਾਮ ਪਠਾਵੈ। ੪।

ਇਹ ਬਿਧਿ ਸੋ ਤਿਹ ਰੋਜ ਬੁਲਾਵੈ। ਅੰਤ ਰਾਤ੍ਰਿ ਕੇ ਧਾਮ ਪਠਾਵੈ।
ਲਪਟਿ ਲਪਟਿ ਤਾ ਸੋ ਰਤਿ ਮਾਨੈ। ਭੇਦ ਔਰ ਕੋਊ ਪੁਰਖ ਨ ਜਾਨੈ। ੫।

ਦੋਹਰਾ

ਰਾਜੇ ਨੇ ਲਿਪਟ ਲਿਪਟ ਕੇ ਰਮਣ ਕੀਤਾ ਅਤੇ ਇਸਤਰੀ ਨੇ ਚਿਮਟ ਚਿਮਟ ਕੇ (ਰਤੀ-ਕ੍ਰੀੜਾ) ਕੀਤੀ। ਉਸ ਦੇ ਵਿਕਟ ਦੁਖ ਝਟਪਟ ਕਟੇ ਗਏ ਅਤੇ ਮਨ ਵਿਚ ਸੁਖ ਬਹੁਤ ਵਧ ਗਿਆ। ੧੦੮।

ਚੌਪਈ

ਪਤੀ ਨੇ ਰਤੀ-ਕੋਲ ਕਰ ਕੇ (ਰਾਜ ਕੁਮਾਰੀ) ਨੂੰ ਰਬ ਉਤੇ ਚੜ੍ਹਾ ਲਿਆ ਅਤੇ ਸਵੇਰ ਵੇਲੇ ਧੌਂਸਾ ਵਜਾ ਕੇ ਵਿਆਹ ਕਰ ਲਿਆ। (ਰਾਜ ਕੁਮਾਰੀ ਨੇ) ਸਾਰਿਆਂ ਰਾਜਿਆਂ ਨੂੰ ਮਿਧ ਦਿੱਤਾ ਅਤੇ ਸੁਭਟ ਸਿੰਘ ਨੂੰ ਆਪਣਾ ਪਤੀ ਬਣਾ ਲਿਆ। ੧੦੯।

ਦੋਹਰਾ

ਉਸ ਇਸਤਰੀ (ਰਾਜ ਕੁਮਾਰੀ) ਨੇ ਘਮਸਾਨ ਯੁੱਧ ਕਰ ਕੇ ਸਾਰਿਆਂ ਰਾਜਿਆਂ ਨੂੰ ਮਾਰ ਦਿੱਤਾ ਅਤੇ ਜੈ ਦਾ ਨਗਾਰਾ ਵਜਾ ਕੇ ਸੁਭਟ ਸਿੰਘ ਨੂੰ (ਆਪਣਾ) ਪਤੀ ਬਣਾ ਲਿਆ। ੧੧੦।
ਘੋੜੇ, ਹਾਥੀ, ਰਬ (ਅਤੇ ਰਬਾਂ ਨਾਲ ਜੁਤੇ) ਘੋੜੇ ਆਦਿ ਨਸ਼ਟ ਕਰ ਦਿੱਤੇ ਅਤੇ ਰਾਜਿਆਂ ਦਾ ਬਲ ਕਮਜ਼ੋਰ ਕਰ ਦਿੱਤਾ। ਯੁੱਧ ਰੂਪ ਸੁਅੰਬਰ ਜਿਤ ਕੇ ਸੁਭਟ ਸਿੰਘ ਨੂੰ ਆਪਣਾ ਪਤੀ ਬਣਾ ਲਿਆ। ੧੧੧।

ਚੌਪਈ

ਦੈਤਾਂ ਦੇ ਰਾਜਿਆਂ ਅਤੇ ਧਰਤੀ ਦੇ ਰਾਜਿਆਂ ਨੂੰ ਮਾਰ ਦਿੱਤਾ ਅਤੇ ਹਾਥੀ, ਘੋੜੇ, ਰਬ ਅਤੇ ਪੈਦਲ ਦਲਾਂ ਨੂੰ ਮਸਲ ਦਿੱਤਾ। (ਉਹ) ਕਿਸੇ ਸੂਰਮੇ ਦਾ ਭੈ ਨਹੀਂ ਮੰਨਦੀ ਸੀ। ਸੁਭਟ ਸਿੰਘ ਨੂੰ ਜਿਤ ਕੇ ਉਸ ਨਾਲ ਵਿਆਹ ਕੀਤਾ। ੧੧੨।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਪੜਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ਪੜ। ੯੯੧। ਚਲਦਾ।*

ਚੌਪਈ

ਇਕ ਥਾਂ ਇਕ ਰਾਣੀ ਰਹਿੰਦੀ ਸੀ। ਉਸ ਨੂੰ ਜਗਤ ਵਿਚ ਵਿਜੈ ਕੁਅਰਿ ਕਰ ਕੇ ਜਾਣਿਆ ਜਾਂਦਾ ਸੀ। (ਉਹ) ਵੱਡੇ ਰਾਜੇ ਦੀ ਧੀ ਸੀ। ਉਸ ਵਰਗਾ ਹੋਰ ਕੋਈ ਦੂਜਾ ਨਹੀਂ ਸੀ। ੧।

ਉਸ ਨੇ ਇਕ ਸੁੰਦਰ ਪੁਰਸ਼ ਨੂੰ ਵੇਖਿਆ। ਕਾਮ ਦੇਵ ਨੇ ਉਸ ਦੇ ਤਨ ਵਿਚ ਬਾਣ ਮਾਰਿਆ। (ਉਸ) ਸਜਨ (ਮਿਤਰ) ਦੀ ਸੁੰਦਰਤਾ ਨੂੰ ਵੇਖ ਕੇ (ਉਸ ਨਾਲ) ਉਲਝ ਗਈ ਅਤੇ ਦਾਸੀ ਨੂੰ ਭੇਜ ਕੇ (ਉਸ ਨੂੰ) ਬੁਲਾ ਲਿਆ। ੨।

ਉਸ ਨਾਲ ਕਾਮ-ਕ੍ਰੀੜਾ ਕੀਤੀ ਅਤੇ ਭਾਂਤ ਭਾਂਤ ਨਾਲ ਗਲੇ ਲਗਾਇਆ। ਰਾਤ ਦੇ ਦੋ ਪਹਿਰ ਬੀਤਣ ਤੇ ਸੁੱਤੇ ਅਤੇ ਦੋਹਾਂ ਨੇ ਮਨ ਤੋਂ ਸਾਰੇ ਦੁਖ ਭੁਲਾ ਦਿੱਤੇ। ੩।

ਸੌਂ ਕੇ ਉਠਣ ਤੋਂ ਬਾਦ ਫਿਰ ਸੰਯੋਗ ਕੀਤਾ। ਜਦੋਂ ਰਾਤ ਇਕ ਘੜੀ ਰਹਿ ਗਈ ਸਮਝੀ, ਤਾਂ (ਉਸ ਨੇ) ਆਪ ਜਾ ਕੇ ਦਾਸੀ ਨੂੰ ਜਗਾਇਆ ਅਤੇ ਉਸ ਦੇ ਨਾਲ ਉਸ (ਯਾਰ) ਨੂੰ ਘਰ ਭੇਜ ਦਿੱਤਾ। ੪।

ਇਸ ਤਰ੍ਹਾਂ ਨਾਲ ਉਸ ਨੂੰ ਰੋਜ਼ ਬੁਲਾਉਂਦੀ ਸੀ ਅਤੇ ਪ੍ਰਭਾਤ ਵੇਲੇ ਘਰ ਨੂੰ ਭੇਜ ਦਿੰਦੀ ਸੀ। ਉਸ ਨਾਲ ਲਿਪਟ ਲਿਪਟ ਕੇ ਰਤੀ ਮਨਾਉਂਦੀ ਸੀ। ਇਸ ਭੇਦ ਨੂੰ ਕੋਈ ਹੋਰ ਵਿਅਕਤੀ ਨਹੀਂ ਜਾਣਦਾ ਸੀ। ੫।

ਏਕ ਦਿਵਸ ਤਿਹ ਲਿਯਾ ਬੁਲਾਈ। ਕਾਮ ਕੇਲ ਕਰਿ ਦਯੋ ਉਠਾਈ।
ਚੇਰੀ ਕਹ ਨਿੰਦਾ ਅਤਿ ਭਈ। ਸੋਇ ਰਹੀ ਤਿਹ ਸੰਗ ਨ ਗਈ। ੬।

ਚੇਰੀ ਬਿਨਾ ਜਾਰ ਹੂੰ ਧਾਯੋ। ਚੋਕੀ ਹੁਤੀ ਤਹਾ ਚਲਿ ਆਯੋ।
ਤਾ ਕੇ ਕਾਲ ਪਹੁੰਚਯੋ ਆਈ। ਤਿਨ ਮੂਰਖ ਕਛੁ ਬਾਤ ਨ ਪਾਈ। ੭।

ਦੋਹਰਾ

ਕੇ ਹੈ ਰੇ ਤੈ ਕਹ ਚਲਾ ਹੁਯਾ ਆਯੋ ਕਿਹ ਕਾਜ।
ਯਹ ਤਿਹ ਬਾਤ ਨ ਸਹਿ ਸਕਯੋ ਚਲਾ ਤੁਰਤੁ ਦੈ ਭਾਜ। ੮।
ਤਿਨੈ ਹਟਾਵੈ ਜ੍ਯਾਬ ਦੈ ਚੇਰੀ ਹੁਤੀ ਨ ਸਾਥ।
ਧਾਇ ਪਰੇ ਤੇ ਚੋਰ ਕਹਿ ਗਹਿ ਲੀਨਾ ਤਿਹ ਹਾਥ। ੯।

ਚੌਪਈ

ਚਲੀ ਖਬਰ ਰਾਨੀ ਪਹਿ ਆਈ। ਬੈਠੀ ਕਹਾ ਕਾਲ ਕੀ ਖਾਈ।
ਤੁਮਰੇ ਮੀਤ ਚੋਰ ਕਰਿ ਗਹਿਯੋ। ਸਭਹੂੰ ਭੇਦ ਤੁਹਾਰੇ ਲਹਿਯੋ। ੧੦।
ਰਾਨੀ ਹਾਥ ਹਾਥ ਸੋ ਮਾਰਿਯੋ। ਕੇਸ ਪੇਸ ਸੋ ਜੂਟ ਉਪਾਰਿਯੋ।
ਜਾ ਦਿਨ ਪਿਯ ਪ੍ਰਯਾਰੇ ਬਿਛੁਰਾਹੀ। ਤਾ ਸਮ ਦੁਖ ਜਗ ਦੂਸਰ ਨਾਹੀ। ੧੧।

ਦੋਹਰਾ

ਲੋਕ ਲਾਜ ਕੇ ਤ੍ਰਾਸ ਤੇ ਤਾਹਿ ਨ ਸਕੀ ਬਚਾਇ।
ਮੀਤ ਪ੍ਰੀਤ ਤਜਿ ਕੈ ਹਨਾ ਸਤੁਦ੍ਰਵ ਦਯੋ ਬਹਾਇ। ੧੨।

ਚੌਪਈ

ਕਹਿਯੋ ਕਿ ਯਹ ਨ੍ਰਿਪ ਬਧ ਕਹ ਆਯੋ। ਇਹ ਪੂਛਹੁ ਤੁਹਿ ਕਵਨ ਪਠਾਯੋ।
ਮਾਰਿ ਤੁਰਤੁ ਤਹਿ ਨਦੀ ਬਹਾਯੋ। ਭੇਦ ਦੂਸਰੇ ਪੁਰਖ ਨ ਪਾਯੋ। ੧੩। ੧।

ਇਤਿ ਸ੍ਰੀ ਚਰਿਤ੍ਰੋ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਪਨੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ਪੜ। ੧੦੦੮। ਅਛੰਜੀ।

ਦੋਹਰਾ

ਮੰਤ੍ਰੀ ਕਥਾ ਸਤਾਇਸੀ ਦੁਤਿਯ ਕਹੀ ਨ੍ਰਿਪ ਸੰਗ।
ਸੁ ਕਬਿ ਰਾਮ ਔਰੈ ਚਲੀ ਤਬ ਹੀ ਕਥਾ ਪ੍ਰਸੰਗ। ੧।
ਤ੍ਰਿਤਿਯਾ ਮੰਤ੍ਰੀ ਯੋ ਕਹੀ ਸੁਨਹੁ ਕਥਾ ਮਮ ਨਾਥ।
ਇਸਤ੍ਰੀ ਕਹ ਚਰਿਤ੍ਰ ਇਕ ਕਹੇ ਤੁਹਾਰੇ ਸਾਥ। ੨।

ਇਕ ਦਿਨ (ਉਸ ਨੇ) ਉਸ (ਮਿਤਰ) ਨੂੰ ਬੁਲਾ ਲਿਆ ਅਤੇ ਕਾਮ-ਕ੍ਰੀੜਾ ਕਰ ਕੇ ਉਠਾ ਦਿੱਤਾ। ਦਾਸੀ ਨੂੰ ਬਹੁਤ ਨੀਂਦਰ ਆ ਗਈ, (ਇਸ ਲਈ) ਸੁੱਤੀ ਰਹੀ ਅਤੇ ਉਸ ਦੇ ਨਾਲ ਨ ਗਈ।੬।

ਮਿਤਰ ਦਾਸੀ ਤੋਂ ਬਿਨਾ ਹੀ ਚਲਾ ਗਿਆ ਅਤੇ ਉਥੇ ਆ ਪਹੁੰਚਿਆ ਜਿਥੇ (ਪਹਿਰੇਦਾਰਾਂ ਦੀ) ਚੌਕੀ ਸੀ। ਉਸ ਦਾ ਕਾਲ ਆ ਪਹੁੰਚਿਆ ਸੀ, (ਪਰ) ਉਸ ਮੂਰਖ ਨੇ ਇਸ ਭੇਦ ਨੂੰ ਨ ਸਮਝਿਆ।੭।

ਦੌਹਰਾ

(ਪਹਿਰੇਦਾਰਾਂ ਨੇ ਉਸ ਨੂੰ ਪੁਛਿਆ-) ਓਏ ! ਤੂੰ ਕੌਣ ਹੈਂ, ਕਿਥੇ ਚਲਿਆ ਹੈਂ, ਇਥੇ ਕਿਸ ਕੰਮ ਲਈ ਆਇਆ ਸੈਂ? ਇਹ ਗੱਲ ਉਹ ਸਹਿ ਨ ਸਕਿਆ (ਭਾਵ- ਸਮਝ ਨ ਸਕਿਆ) ਅਤੇ ਤੁਰਤ ਭਜ ਪਿਆ।੮। ਉਨ੍ਹਾਂ ਨੂੰ ਜਵਾਬ ਦੇ ਕੇ ਹਟਾਉਂਦੀ, ਪਰ ਦਾਸੀ ਨਾਲ ਨਹੀਂ ਸੀ। ਉਹ (ਪਹਿਰੇਦਾਰ) ਚੋਰ ਕਹਿ ਕੇ (ਉਸ ਦੇ) ਪਿਛੇ ਭਜ ਪਏ ਅਤੇ ਉਸ ਨੂੰ ਹੱਥ ਨਾਲ ਪਕੜ ਲਿਆ।੯।

ਚੌਪਈ

(ਇਸ ਘਟਨਾ ਦੀ) ਖ਼ਬਰ ਰਾਣੀ ਤਕ ਪਹੁੰਚੀ। (ਦਾਸੀ ਨੇ ਕਿਹਾ-) ਹੇ ਕਾਲ ਦੀਏ ਮਾਰੀਏ! (ਤੂੰ ਇਥੇ) ਕਿਉਂ ਬੈਠੀ ਹੈਂ। ਤੇਰੇ ਮਿਤਰ ਨੂੰ (ਪਹਿਰੇਦਾਰਾਂ ਨੇ) ਚੋਰ ਸਮਝ ਕੇ ਪਕੜ ਲਿਆ ਹੈ ਅਤੇ ਸਭ ਨੇ ਤੇਰਾ ਭੇਦ ਪਾ ਲਿਆ ਹੈ।੧੦।

ਰਾਣੀ ਨੇ ਹੱਥ ਉਤੇ ਹੱਥ ਮਾਰਿਆ ਅਤੇ ਮੱਥੇ ਦੇ ਵਾਲਾਂ ਦਾ ਜੂੜਾ ਪੁਟ ਸੁਟਿਆ। ਜਿਸ ਦਿਨ ਪਿਆਰਾ ਪ੍ਰੀਤਮ ਵਿਛੜਦਾ ਹੈ, ਉਸ ਵਰਗਾ ਸੰਸਾਰ ਵਿਚ ਹੋਰ ਕੋਈ ਦੁਖ ਨਹੀਂ ਹੁੰਦਾ।੧੧।

ਦੌਹਰਾ

ਲੋਕ-ਲਾਜ ਦੇ ਡਰ ਤੋਂ ਉਸ ਨੂੰ ਬਚਾ ਨ ਸਕੀ। ਮਿਤਰ ਦੇ ਪ੍ਰੇਮ ਨੂੰ ਤਿਆਗ ਕੇ ਉਸ ਨੂੰ ਮਾਰ ਦਿੱਤਾ ਅਤੇ ਸਤਲੁਜ ਨਦੀ ਵਿਚ ਰੋੜ੍ਹ ਦਿੱਤਾ।੧੨।

ਚੌਪਈ

(ਰਾਣੀ ਨੇ ਇਹ ਗੱਲ ਧੁੰਮਾ ਦਿੱਤੀ) ਕਿ ਇਹ ਰਾਜੇ ਨੂੰ ਕਤਲ ਕਰਨ ਆਇਆ ਸੀ। ਇਸ ਨੂੰ ਪੁਛੇ ਕਿ ਇਸ ਨੂੰ ਕਿਸ ਨੇ ਭੇਜਿਆ ਸੀ? ਉਸ ਨੂੰ ਤੁਰਤ ਮਾਰ ਕੇ ਨਦੀ ਵਿਚ ਵਹਾ ਦਿੱਤਾ। ਇਸ ਦਾ ਭੇਦ ਕੋਈ ਹੋਰ ਵਿਅਕਤੀ ਪ੍ਰਾਪਤ ਨਹੀਂ ਕਰ ਸਕਿਆ।੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ਪੜਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ਪੜ। ੧੦੦੮। ਚਲਦਾ।

ਦੌਹਰਾ

ਮੰਤ੍ਰੀ ਨੇ ਰਾਜੇ ਨੂੰ ਸਤਾਈ ਦੂਣੀ (ਪੜਵੀਂ) ਕਥਾ ਸੁਣਾਈ। ਕਵੀ ਰਾਮ (ਕਹਿੰਦੇ ਹਨ) ਉਸ ਵੇਲੇ ਹੋਰ ਕਥਾ ਦਾ ਪ੍ਰਸੰਗ ਚਲ ਪਿਆ।੧। ਤੀਜੇ ਮੰਤ੍ਰੀ ਨੇ ਇਸ ਤਰ੍ਹਾਂ ਕਿਹਾ- ਹੇ ਮੇਰੇ ਸੁਆਮੀ! ਸੁਣੋ, ਮੈਂ ਤੁਹਾਨੂੰ ਇਕ ਇਸਤਰੀ ਦਾ ਚਰਿਤ੍ਰ ਸੁਣਾਉਂਦਾ ਹਾਂ।੨।

ਚੌਪਈ

ਚਾਂਭਾ ਜਾਟ ਹਮਾਰੇ ਰਹੈ। ਜਾਤਿ ਜਾਟ ਤਾ ਕੀ ਜਗ ਕਹੈ।
ਕਾਂਧਲ ਤਾ ਕੀ ਤ੍ਰਿਯ ਸੋ ਰਹਈ। ਬਾਲ ਮਤੀ ਕਹ ਸੁ ਕਛੁ ਨ ਕਹਈ। ੩।

ਦੋਹਰਾ

ਏਕ ਚਛੁ ਤਾ ਕੇ ਰਹੈ ਮੁਖ ਕੁਰੂਪ ਕੇ ਸਾਥ।
ਬਾਲ ਮਤੀ ਕੋ ਭਾਖਈ ਬਿਹਸਿ ਆਪੁ ਕੋ ਨਾਥ। ੪।

ਚੌਪਈ

ਰੈਨਿ ਭਈ ਕਾਂਧਲ ਤਹ ਆਵਤ। ਲੈ ਜਾਂਘੇ ਦੇਉ ਭੋਗ ਕਮਾਵਤ।
ਕਛੁਕ ਜਾਗਿ ਜਬ ਪਾਵ ਡੁਲਾਵੈ। ਦ੍ਰਿਗ ਪਰ ਹਾਥ ਰਾਖਿ ਤ੍ਰਿਯ ਜਾਵੈ। ੫।

ਹਾਥ ਧਰੇ ਰਜਨੀ ਜਤ ਜਾਨੈ। ਸੋਇ ਰਹੈ ਨਹਿ ਕਛੁ ਬਖਾਨੈ।
ਇਕ ਦਿਨ ਨਿਰਖਿ ਜਾਰ ਕੋ ਧਾਯੋ। ਏਕ ਚਛੁ ਅਤਿ ਕੋਪ ਜਗਾਯੋ। ੬।

ਦੋਹਰਾ

ਕਾਢਿ ਕ੍ਰਿਪਾਨ ਪਹੁੰਚਿਯੋ ਤਬੈ ਤੁਰਤ ਹੀ ਜਾਰ।
ਭਰਿ ਮੂੰਠੀ ਕਰ ਰੇਤ ਕੀ ਗਯੋ ਆਖਿ ਮੈ ਡਾਰਿ। ੭।
ਅੰਧ ਭਯੋ ਬੈਠੇ ਰਹਿਯੋ ਗਯੋ ਜਾਰ ਤਬ ਭਾਜ।
ਏਕ ਚਛੁ ਕੀ ਬਾਤ ਸੁਨਿ ਰੀਝਿ ਰਹੇ ਮਹਾਰਾਜ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਕਾਸ਼ਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਪਨੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੪। ੧੦੧੨। ਅਫਸ੍ਰੀ।

ਚੌਪਈ

ਉਤਰ ਦੇਸ ਰਾਵ ਇਕ ਭਾਰੋ। ਸੂਰਜ ਬੰਸ ਮਾਝ ਉਜਿਯਾਰੋ।
ਰੂਪ ਮਤੀ ਤਾ ਕੀ ਬਰ ਨਾਰੀ। ਜਨੁਕ ਚੀਰਿ ਚੰਦ੍ਰਮਾ ਨਿਕਾਰੀ। ੧।
ਵਹ ਤ੍ਰਿਯ ਏਕ ਨੀਚ ਸੋ ਰਹੈ। ਅਧਿਕ ਨਿੰਦ ਤਾ ਕੀ ਜਗ ਕਹੈ।
ਇਹ ਬਿਰਤਾਤ ਨ੍ਰਿਪਤਿ ਜਬ ਸੁਨ੍ਯੋ। ਅਧਿਕ ਕੋਪ ਕਰਿ ਮਸਤਕ ਧੁਨ੍ਯੋ। ੨।
ਤ੍ਰਿਯ ਕੀ ਲਾਗ ਨ੍ਰਿਪਤ ਹੂੰ ਕਰੀ। ਬਾਤੈ ਕਰਤ ਦ੍ਰਿਸਟਿ ਮਹਿ ਪਰੀ।
ਤਾ ਦਿਨ ਤੇ ਤਾ ਸੋ ਹਿਤ ਤ੍ਰਿਯਾਗਿਯੋ। ਅਵਰ ਤ੍ਰਿਯਨ ਕੇ ਰਸ ਅਨੁਰਾਗਿਯੋ। ੩।

ਅਵਰ ਤ੍ਰਿਯਨ ਸੋ ਪ੍ਰੀਤਿ ਲਗਾਈ। ਤਾ ਤ੍ਰਿਯ ਸੋ ਦਿਯ ਨੇਹ ਭੁਲਾਈ।
ਤਾ ਕੇ ਧਾਮ ਨਿਤ੍ਰਿਯ ਚਲਿ ਆਵੈ। ਪ੍ਰੀਤਿ ਠਾਨਿ ਨਹਿ ਕੇਲ ਕਮਾਵੈ। ੪।

ਚੌਪਈ

(ਇਕ) ਚਾਂਭਾ ਜੱਟ ਸਾਡੇ ਰਹਿੰਦਾ ਸੀ। ਉਸ ਨੂੰ ਸਾਰੇ ਜੱਟ ਜਾਤਿ ਦਾ ਕਹਿੰਦੇ ਸਨ। ਕਾਂਧਲ (ਨਾਂ ਦਾ ਵਿਅਕਤੀ) ਉਸ ਦੀ ਇਸਤਰੀ ਕੋਲ ਰਹਿੰਦਾ ਸੀ, (ਪਰ) ਬਾਲ ਮਤੀ (ਇਸਤਰੀ ਨੂੰ ਉਹ ਜੱਟ) ਕੁਝ ਨਹੀਂ ਕਹਿੰਦਾ ਸੀ।੩।

ਦੌਹਰਾ

ਉਸ (ਜੱਟ) ਦੇ ਕੁਰੂਪ ਮੁਖ ਉਤੇ ਇਕ ਅੱਖ ਹੀ ਸੀ। ਬਾਲ ਮਤੀ ਨੂੰ ਹਸ ਕੇ (ਉਹ) ਆਪਣੇ ਆਪ ਨੂੰ (ਉਸ ਦਾ) ਸੁਆਮੀ ਕਹਿੰਦਾ ਸੀ।੪।

ਚੌਪਈ

ਰਾਤ ਪੈਣ ਤੇ ਕਾਂਧਲ ਉਥੇ ਆ ਜਾਂਦਾ ਅਤੇ (ਬਾਲ ਮਤੀ ਦੀਆਂ) ਦੋਹਾਂ ਜੰਘਾਂ ਨੂੰ ਪਕੜ ਕੇ ਭੋਗ ਕਮਾਉਂਦਾ। ਜਦੋਂ (ਪਤੀ) ਜਾਗ ਕੇ ਕੁਝ ਪੈਰ ਹਿਲਾਂਦਾ ਤਾਂ ਇਸਤਰੀ ਉਸ ਦੀ ਅੱਖ ਉਤੇ ਹੱਥ ਧਰ ਦਿੰਦੀ।੫।

ਉਸ ਦੇ ਹੱਥ ਰਖਣ ਕਰ ਕੇ ਉਹ ਮੂਰਖ ਰਾਤ ('ਰਜਨੀ') ਹੀ ਸਮਝਦਾ ਅਤੇ ਬਿਨਾ ਕੁਝ ਕਹੇ ਸੁੱਤਾ ਰਹਿੰਦਾ। ਇਕ ਦਿਨ (ਉਸ ਨੇ ਇਸਤਰੀ ਦੇ) ਯਾਰ ਨੂੰ ਜਾਂਦਿਆਂ ਵੇਖਿਆ ਤਾਂ (ਉਸ) ਇਕ ਅੱਖ ਵਾਲੇ (ਕਾਣੇ) ਨੂੰ ਬਹੁਤ ਗੁੱਸਾ ਆਇਆ।੬।

ਦੌਹਰਾ

(ਉਹ) ਉਸੇ ਵੇਲੇ ਕ੍ਰਿਪਾਨ ਕਢ ਕੇ ਪਹੁੰਚ ਗਿਆ, ਤਦ ਤੁਰਤ ਹੀ ਯਾਰ ਰੇਤ ਦੀ ਮੁਠ ਭਰ ਕੇ ਉਸ ਦੀ ਅੱਖ ਵਿਚ ਪਾ ਕੇ ਚਲਾ ਗਿਆ।੭। ਉਹ ਅੰਨਾ ਹੋ ਕੇ ਬੈਠ ਰਿਹਾ ਅਤੇ ਤਦ ਯਾਰ ਭਜ ਗਿਆ। ਇਕ ਅੱਖ ਵਾਲੇ (ਕਾਣੇ) ਦੀ ਗੱਲ ਸੁਣ ਕੇ ਰਾਜਾ ਬਹੁਤ ਪ੍ਰਸੰਨ ਹੋਇਆ।੮।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਰੂਪ ਸੰਵਾਦ ਦੇ ਪਥਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ਪਥ। ੧੦੧੨। ਚਲਦਾ।*

ਚੌਪਈ

ਉੱਤਰ ਦੇਸ ਵਿਚ ਇਕ ਵੱਡਾ ਰਾਜਾ ਰਹਿੰਦਾ ਸੀ ਜੋ ਸੂਰਜ ਬੰਸ ਵਿਚ ਬਹੁਤ ਉਘੜਿਆ ਹੋਇਆ ਸੀ। ਰੂਪ ਮਤੀ ਉਸ ਦੀ ਸੁੰਦਰ ਨਾਰੀ ਸੀ ਮਾਨੋ ਚੰਦ੍ਰਮਾ ਨੂੰ ਚੀਰ ਕੇ ਕਢੀ ਹੋਵੇ।੧।

ਉਹ ਇਸਤਰੀ ਇਕ ਨੀਚ ਨਾਲ ਲਗੀ ਹੋਈ ਸੀ। (ਇਸ ਕਰ ਕੇ) ਜਗਤ ਉਸ ਦੀ ਬਹੁਤ ਨਿੰਦਿਆ ਕਰਦਾ ਸੀ। ਇਹ ਬ੍ਰਿਤਾਂਤ ਜਦੋਂ ਰਾਜੇ ਨੇ ਸੁਣਿਆ, (ਤਾਂ ਉਸ ਨੇ) ਬਹੁਤ ਕ੍ਰੋਧ ਕਰ ਕੇ ਸਿਰ ਹਿਲਾਇਆ।੨।

ਰਾਜੇ ਨੇ ਇਸਤਰੀ ਦੀ ਟੋਹ ('ਲਾਗ') ਲਈ ਅਤੇ (ਉਹ) ਗੱਲਾਂ ਕਰਦੀ ਦਿਖਾਈ ਦਿੱਤੀ। ਉਸ ਦਿਨ ਤੋਂ (ਰਾਜੇ ਨੇ) ਉਸ ਨਾਲ ਪ੍ਰੇਮ ਕਰਨਾ ਛੱਡ ਦਿੱਤਾ ਅਤੇ ਹੋਰਨਾਂ ਇਸਤਰੀਆਂ ਨਾਲ ਪ੍ਰੇਮ ਕਰਨ ਲਗ ਗਿਆ।੩।

(ਉਸ ਰਾਜੇ ਨੇ) ਹੋਰਨਾਂ ਇਸਤਰੀਆਂ ਨਾਲ ਪ੍ਰੀਤ ਲਗਾ ਲਈ ਅਤੇ ਇਸ ਇਸਤਰੀ ਨਾਲ ਪ੍ਰੇਮ ਕਰਨਾ ਭੁਲਾ ਦਿੱਤਾ। ਉਸ ਦੇ ਘਰ ਨਿੱਤ ਚਲ ਕੇ ਆਉਂਦਾ, ਪਰੰਤੂ ਉਸ ਨਾਲ ਪ੍ਰੇਮ ਪੂਰਵਕ ਰਤੀ-ਕ੍ਰੀੜਾ ਨ ਕਰਦਾ।੪।

ਦੋਹਰਾ

ਚਾਰਿ ਪਹਰ ਰਜਨੀ ਤ੍ਰਿਯਹਿ ਰਮਤ ਹੁਤੇ ਸੁਖ ਪਾਇ।
ਰੋਸ ਭਯੋ ਜਬ ਤੇ ਹ੍ਰਿਦੈ ਘਰੀ ਨ ਭੋਗਾ ਜਾਇ। ੫।

ਚੌਪਈ

ਜਬ ਰਾਜਾ ਪੂਜਾ ਕਹ ਜਾਵੈ। ਤਬ ਵਹੁ ਸਮੇਂ ਜਾਰ ਤ੍ਰਿਯ ਪਾਵੈ।
ਮਿਲਿ ਬਾਤੈ ਦੋਊ ਯੋ ਕਰਹੀ। ਨ੍ਰਿਪ ਕੀ ਕਾਨਿ ਕਛੁ ਨਹਿ ਧਰਹੀ। ੬।

ਸਾਮ੍ਰਹਿ ਤਾਹਿ ਹੁਤੇ ਦਰਵਾਜ਼ੇ। ਲਾਗਿ ਰਹਾ ਭੀਤਨ ਸੋ ਰਾਜੇ।
ਜਬ ਇਹ ਭਾਤਿ ਜਾਰ ਸੁਨਿ ਪਾਯੋ। ਭਾਜਿ ਗਯੋ ਨ ਸਕ੍ਯੋ ਨਹਰਾਯੋ। ੭।

ਦੋਹਰਾ

ਨਿਰਖਿ ਕੋਪ ਦ੍ਰਿਗ ਰਾਇ ਕੇ ਨੀਚ ਤੁਰਤੁ ਗਯੋ ਭਾਜ।
ਭਾਤਿ ਅਨੇਕ ਮਨਾਇਯੋ ਤਉ ਨ ਫਿਰਾ ਨਿਲਾਜ। ੮।

ਚੌਪਈ

ਤਿਹ ਹਿਤ ਨਾਰਿ ਜਤਨ ਬਹੁ ਕੀਨੇ। ਬਹੁਤੁ ਰੁਪਏ ਖਰਚਿ ਕਹ ਦੀਨੇ।
ਕੋਟਿ ਕਰੇ ਏਕੇ ਨਹਿ ਭਯੋ। ਤਿਹ ਪਤਿ ਡਾਰਿ ਹ੍ਰਿਦੈ ਤੇ ਦਯੋ। ੯।

ਜਬ ਵਹੁ ਬਾਤ ਨ੍ਰਿਪਤਿ ਚਿਤ ਆਵੈ। ਸੰਕਿ ਰਹੈ ਨਹਿ ਭੋਗ ਕਮਾਵੈ।
ਯਹ ਸਭ ਭੇਦ ਇਕ ਨਾਰੀ ਜਾਨੈ। ਲਜਤ ਨਾਥ ਸੋ ਕਛੁ ਨ ਬਖਾਨੈ। ੧੦।

ਦੋਹਰਾ

ਤਬ ਰਾਜੇ ਐਸੇ ਕਹਾ ਯਾ ਤ੍ਰਿਯ ਕਛੁ ਨ ਦੇਉ।
ਨਾਮ ਜਾਰ ਕੋ ਲੈ ਤੁਰਤ ਯਾ ਕੋ ਧਨੁ ਹਰਿ ਲੇਉ। ੧੧।

ਚੌਪਈ

ਕਾਹੂ ਕਹ ਮੁਹਰੈ ਚਟਵਾਈ। ਕਾਹੂ ਕਹਾ ਮਿਤ੍ਰ ਕੀ ਨ੍ਯਾਈ।
ਕਾਹੂ ਸੰਗ ਨੇਹ ਉਪਜਾਯੋ। ਕਿਸੂ ਤ੍ਰਿਯਾ ਸੰਗ ਭੋਗ ਕਮਾਯੋ। ੧੨।

ਦੋਹਰਾ

ਕਾਹੂ ਕਹ ਸੁਭ ਪਟ ਦਏ ਕਾਹੂ ਕਹ ਧਨੁ ਦੀਨ।
ਐਸੀ ਬਿਧਿ ਚੇਰੀ ਸਕਲ ਨ੍ਰਿਪ ਅਪਨੀ ਕਰਿ ਲੀਨ। ੧੩।

ਚੌਪਈ

ਐਸ ਹੀ ਬਾਹਰ ਕੀ ਬਸਿ ਕਰੀ। ਸਭ ਇਸਤ੍ਰੀ ਨ੍ਰਿਪ ਕੇ ਰਸ ਵਰੀ।
ਜੋ ਰਾਜਾ ਕਹ ਭੇਦ ਨ ਦੇਈ। ਤਿਹ ਤ੍ਰਿਯ ਨ੍ਰਿਪ ਪੈਠਨ ਨਹਿ ਦੇਈ। ੧੪।

ਦੋਹਰਾ

(ਉਹ ਰਾਜਾ ਪਹਿਲਾਂ ਉਸ ਨਾਲ) ਚਾਰ ਪਹਿਰ ਰਾਤ ਰਮਣ ਕਰਦਾ ਅਤੇ ਸੁਖ ਪਾਉਂਦਾ। ਪਰ ਜਦ ਤੋਂ ਮਨ ਵਿਚ ਰੋਸ ਪੈਦਾ ਹੋਇਆ, (ਉਸ ਨਾਲ) ਇਕ ਘੜੀ ਲਈ ਵੀ ਭੋਗ ਨਹੀਂ ਕੀਤਾ।੫।

ਚੌਪਈ

ਜਦੋਂ ਰਾਜਾ ਪੂਜਾ ਕਰਨ ਜਾਂਦਾ, ਤਦ ਉਸ ਵੇਲੇ ਯਾਰ ਇਸਤਰੀ ਨਾਲ ਮਿਲਾਪ ਕਰਦਾ। (ਉਹ) ਦੋਵੇਂ ਆਪਸ ਵਿਚ ਮਿਲ ਕੇ ਇਸ ਤਰ੍ਹਾਂ ਗੱਲਾਂ ਕਰਦੇ ਅਤੇ ਰਾਜੇ ਦੀ ਕੋਈ ਪਰਵਾਹ ਹੀ ਨ ਕਰਦੇ।੬।

ਉਸ ਦੇ ਸਾਹਮਣੇ (ਰਾਜੇ ਦੇ ਘਰ ਦਾ) ਦਰਵਾਜ਼ਾ ਸੀ। (ਇਕ ਦਿਨ) ਰਾਜਾ ਕੰਧਾਂ ਨਾਲ ਲਗ ਕੇ (ਸਭ ਕੁਝ ਸੁਣਦਾ ਰਿਹਾ)। ਜਦ ਯਾਰ ਨੂੰ ਇਸ ਦਾ ਪਤਾ ਲਗਾ (ਤਾਂ ਉਹ) ਠਹਿਰ ਨ ਸਕਿਆ, ਭਜ ਗਿਆ।੭।

ਦੋਹਰਾ

ਰਾਜੇ ਦੇ ਗੁੱਸੇ ਨੂੰ ਵੇਖ ਕੇ (ਉਹ) ਨੀਚ ਤੁਰਤ ਭਜ ਗਿਆ। (ਇਸਤਰੀ ਨੇ ਉਸ ਨੂੰ ਰੁਕਣ ਲਈ) ਅਨੇਕ ਤਰ੍ਹਾਂ ਨਾਲ ਮਨਾਇਆ, ਪਰ ਉਹ ਨਿਰਲਜ ਫਿਰ ਵੀ ਨ ਰੁਕਿਆ।੮।

ਚੌਪਈ

(ਰਾਜੇ ਦੇ ਪ੍ਰੇਮ ਨੂੰ ਦੋਬਾਰਾ ਪ੍ਰਾਪਤ ਕਰਨ ਲਈ) ਉਸ ਇਸਤਰੀ ਨੇ ਬਹੁਤ ਯਤਨ ਕੀਤੇ ਅਤੇ ਰੁਪਏ ਵੀ ਖਰਚਣ ਲਈ ਬਹੁਤ ਦਿੱਤੇ। ਬਹੁਤ (ਯਤਨ) ਕੀਤੇ ਪਰ ਇਕ ਵੀ (ਸਫਲ) ਨ ਹੋਇਆ। ਉਸ ਨੂੰ ਪਤੀ ਨੇ ਹਿਰਦੇ ਤੋਂ ਲਾਹ ਸੁਟਿਆ।੯।

ਜਦੋਂ (ਉਸ ਦੇ ਵਿਭਚਾਰ ਦੀ) ਗੱਲ ਰਾਜੇ ਦੇ ਮਨ ਵਿਚ ਆਉਂਦੀ, ਤਾਂ (ਮਨ ਵਿਚ) ਸ਼ੰਕਾ ਹੋਣ ਕਾਰਨ ਭੋਗ ਨ ਕਰਦਾ। ਇਸ ਸਾਰੇ ਭੇਦ ਨੂੰ ਕੇਵਲ ਇਕ ਨਾਰੀ ਹੀ ਜਾਣਦੀ ਸੀ, ਪਰ ਉਹ ਸ਼ਰਮ ਨਾਲ ਪਤੀ ਨੂੰ ਕੁਝ ਵੀ ਕਹਿੰਦੀ ਨਹੀਂ ਸੀ।੧੦।

ਦੋਹਰਾ

ਤਦ ਰਾਜੇ ਨੇ ਇਸ ਤਰ੍ਹਾਂ ਸੋਚਿਆ ਕਿ ਇਸ ਨੂੰ ਕੁਝ ਨਹੀਂ ਦਿਆਂਗਾ ਅਤੇ ਯਾਰ ਦਾ ਨਾਮ ਲੈ ਕੇ ਤੁਰਤ ਹੀ ਇਸ ਪਾਸੋਂ ਧਨ ਖੋਹ ਲਵਾਂਗਾ।੧੧।

ਚੌਪਈ

ਕਿਸੇ (ਦਾਸੀ) ਨੂੰ ਮੋਹਰਾਂ ਦਾ ਲਾਲਚ ਦਿੱਤਾ, ਕਿਸੇ ਨੂੰ ਮਿਤਰਤਾ ਦਾ ਵਾਸਤਾ ਪਾਇਆ। ਕਿਸੇ ਨਾਲ ਪ੍ਰੇਮ ਕਰਨਾ ਸ਼ੁਰੂ ਕੀਤਾ ਅਤੇ ਕਿਸੇ ਇਸਤਰੀ ਨਾਲ ਭੋਗ ਕੀਤਾ।੧੨।

ਦੋਹਰਾ

ਕਿਸੇ ਨੂੰ ਸੁੰਦਰ ਬਸਤ੍ਰ ਦਿੱਤੇ ਅਤੇ ਕਿਸੇ ਨੂੰ ਧਨ ਦਿੱਤਾ। ਇਸ ਤਰ੍ਹਾਂ ਸਾਰੀਆਂ ਦਾਸੀਆਂ ਨੂੰ ਰਾਜੇ ਨੇ ਆਪਣੇ ਵਸ ਵਿਚ ਕਰ ਲਿਆ।੧੩।

ਚੌਪਈ

ਇਸ ਤਰ੍ਹਾਂ (ਰਾਜੇ ਨੇ) ਬਾਹਰ ਦੀਆਂ (ਇਸਤਰੀਆਂ) ਨੂੰ ਵਸ ਵਿਚ ਕਰ ਲਿਆ। ਸਾਰੀਆਂ ਇਸਤਰੀਆਂ ਰਾਜੇ ਦੇ ਪ੍ਰੇਮ ਵਿਚ ਢਲ ਗਈਆਂ। ਜੋ (ਇਸਤਰੀ) ਰਾਜੇ ਨੂੰ ਭੇਦ ਨਹੀਂ ਦਿੰਦੀ ਸੀ, ਉਸ ਇਸਤਰੀ ਨੂੰ ਰਾਜਾ ਨੇੜੇ ਨਹੀਂ ਆਣ ਦਿੰਦਾ ਸੀ।੧੪।

ਦੋਹਰਾ

ਸਭ ਚੇਰੀ ਨ੍ਰਿਪ ਬਸਿ ਭਈ ਸਭ ਸੋ ਰਾਖਤ ਨੇਹ।
ਜੁ ਕਛੁ ਬਾਤ ਤਵ ਤ੍ਰਿਯ ਕਰੈ ਆਨਿ ਇਸੈ ਕਹ ਦੇਹ। ੧੫।
ਸਭ ਇਸਤ੍ਰਿਨ ਸੋ ਸੋ ਤ੍ਰਿਯਾ ਜੋ ਕਛੁ ਕਹਤ ਬਖਾਨਿ।
ਮੁਖ ਵਾ ਪੈ ਹਾ ਹਾ ਕਰੈ ਕਹੈ ਨ੍ਰਿਪਤਿ ਸੋ ਆਨਿ। ੧੬।

ਚੌਪਈ

ਏਕ ਦਿਵਸ ਨ੍ਰਿਪ ਮੰਤ੍ਰ ਬਿਚਾਰਿਯੋ। ਚਿਤ ਮੈ ਇਹੈ ਚਰਿਤ੍ਰ ਸੁ ਧਾਰਿਯੋ।
ਜੜ ਤ੍ਰਿਯ ਕੋ ਸਭ ਧਨ ਹਰਿ ਲੇਉ। ਲੈ ਅਪਨੇ ਖਰਚਨ ਕਹ ਦੇਉ। ੧੭।
ਰਾਨੀ ਕੀ ਚੇਰੀ ਕਹਲਾਵੈ। ਆਨਿ ਭੇਦ ਸਭ ਨ੍ਰਿਪਹਿ ਜਤਾਵੈ।
ਤ੍ਰਿਯ ਤਿਨ ਕਹ ਅਪਨੀ ਕਰਿ ਮਾਨੈ। ਮੂਰਖ ਨਾਰਿ ਭੇਦ ਨਹਿ ਜਾਨੈ। ੧੮।
ਨਿਜੁ ਸੁਤ ਤੇ ਤਿਹ ਮਾਤ ਕਹਾਵੈ। ਅਧਿਕ ਧਾਮ ਤੇ ਦਰਬ ਲੁਟਾਵੈ।
ਜੋ ਚਿਤ ਕੀ ਤਿਹ ਬਾਤ ਸੁਨਾਵਤ। ਸੋ ਕਹਿ ਕਰਿ ਨ੍ਰਿਪ ਕਹ ਸਮਝਾਵਤ। ੧੯।
ਭਲੇ ਬੁਰੇ ਤੁਹਿ ਮੈ ਬਹੁ ਕਰਿਹੋ। ਤੋ ਪਰ ਰੂਠਿ ਲਹਤ ਤਿਹ ਰਹਿਹੋ।
ਵਾ ਕੀ ਭਾਖਿ ਅਧਿਕ ਤੁਹਿ ਮਾਰੋ। ਤ੍ਰਿਯ ਨ ਲਹਤ ਚਿਤ ਤੇ ਤੁਹਿ ਡਾਰੋ। ੨੦।

ਦੋਹਰਾ

ਨ੍ਰਿਪ ਤਾ ਸੋ ਐਸੋ ਕਹਾ ਰਹੋ ਤਿਸੀ ਕੀ ਹੋਇ।
ਭੇਦ ਸਕਲ ਮੁਹਿ ਦੀਜਿਯਹੁ ਜੁ ਕਛੁ ਕਹੈ ਤ੍ਰਿਯ ਸੋਇ। ੨੧।
ਵਾ ਹੀ ਕੀ ਹੋਈ ਰਹਤ ਨਿਤ ਤਿਹ ਅਧਿਕ ਰਿਝਾਇ।
ਜੁ ਕਛੁ ਭੇਦ ਅਬਲਾ ਕਹੈ ਦੇਤ ਨ੍ਰਿਪਤਿ ਕਹ ਆਇ। ੨੨।

ਚੌਪਈ

ਏਕ ਤ੍ਰਿਯ ਕਹ ਰਾਇ ਬੁਲਾਯੋ। ਕਛੁਕ ਦਰਬੁ ਤਾ ਤੇ ਚਟਵਾਯੋ।
ਮੈ ਜੁ ਕਹੋ ਕਹਿਯਹੁ ਤਿਹ ਜਾਈ। ਹੋ ਤੇ ਪਹਿ ਤਵ ਮਿਤ੍ਰ ਪਠਾਈ। ੨੩।

ਦੋਹਰਾ

ਨ੍ਰਿਪ ਨਾਰੀ ਵਹੁ ਦਰਬੁ ਦੈ ਅਪਨੀ ਕਰੀ ਬਨਾਇ।
ਸਭ ਬ੍ਰਿਤਾਂਤ ਲੈ ਤਵਨ ਕੋ ਸਭ ਕਹਿਯਹੁ ਮੁਹਿ ਆਇ। ੨੪।

ਚੌਪਈ

ਮੋਰ ਨ ਕਛੁ ਭੇਦ ਤਿਹਿ ਦਿਜਿਯਹੁ। ਤਾ ਕੇ ਚੋਰਿ ਚਿਤ ਕਹ ਲਿਜਿਯਹੁ।
ਵਾ ਹੀ ਕੀ ਹੋਈ ਤੁਮ ਰਹਿਯਹੁ। ਲੈ ਤਾ ਕੇ ਅੰਤਰ ਮੁਹਿ ਕਹਿਯਹੁ। ੨੫।

ਦੋਹਰਾ

ਸਾਰੀਆਂ ਦਾਸੀਆਂ ਰਾਜੇ ਦੇ ਵਸ ਵਿਚ ਹੋ ਗਈਆਂ ਅਤੇ ਸਭ ਨਾਲ ਪ੍ਰੇਮ ਕਰਨ ਲਗਾ। ਜੋ ਗੱਲ ਵੀ ਉਹ ਇਸਤਰੀ (ਰਾਣੀ) ਕਰਦੀ, ਇਸ ਨੂੰ ਆ ਕੇ ਦਸ ਦਿੰਦੀਆਂ। ੧੫। ਉਹ ਇਸਤਰੀ, ਸਾਰੀਆਂ ਦਾਸੀਆਂ ਨੂੰ ਜੋ ਗੱਲ ਕਹਿੰਦੀ, ਉਸ ਦੇ ਮੂੰਹ ਅਗੇ ਤਾਂ ਹਾਂ ਹਾਂ ਕਰਦੀਆਂ (ਪਰ ਉਧਰ ਝਟਪਟ) ਰਾਜੇ ਨੂੰ ਆ ਕੇ ਦਸ ਦਿੰਦੀਆਂ। ੧੬।

ਚੌਪਈ

ਇਕ ਦਿਨ ਰਾਜੇ ਨੇ ਵਿਚਾਰ ਕੀਤਾ ਅਤੇ ਇਕ ਚਰਿਤ੍ਰ ਕਰਨ ਦਾ ਮਨ ਵਿਚ ਸੰਕਲਪ ਕੀਤਾ। ਇਸ ਮੁਰਖ ਇਸਤਰੀ ਦਾ ਸਾਰਾ ਧਨ ਖੋਹ ਲਵਾਂ ਅਤੇ ਲੈ ਕੇ, ਆਪਣੇ ਕੋਲੋਂ ਖਰਚ ਲਈ ਦਿਆ ਕਰਾਂ। ੧੭।

ਇਕ ਰਾਣੀ ਦੀ ਦਾਸੀ ਅਖਵਾਉਂਦੀ ਸੀ, (ਪਰ) ਉਹ ਸਾਰਾ ਭੇਦ ਆ ਕੇ ਰਾਜੇ ਨੂੰ ਦਸ ਦਿੰਦੀ ਸੀ। ਇਸਤਰੀ (ਰਾਣੀ) ਉਸ ਨੂੰ ਆਪਣਾ ਸਮਝਦੀ ਸੀ, (ਪਰ ਉਹ) ਮੁਰਖ ਇਸਤਰੀ ਭੇਦ ਨੂੰ ਨਹੀਂ ਸਮਝਦੀ ਸੀ। ੧੮।

(ਰਾਣੀ) ਆਪਣੇ ਪੁੱਤਰ ਤੋਂ ਉਸ (ਦਾਸੀ) ਨੂੰ ਮਾਤਾ ਅਖਵਾਉਂਦੀ ਸੀ ਅਤੇ (ਉਸ ਉਤੇ) ਘਰੋਂ ਬਹੁਤ ਧਨ ਲੁਟਾਉਂਦੀ ਸੀ। ਉਹ ਚਿਤ ਦੀ ਕੋਈ ਗੱਲ (ਦਾਸੀ ਨਾਲ) ਕਰਦੀ ਸੀ, ਉਹ ਰਾਜੇ ਨੂੰ ਕਹਿ ਕੇ ਸਮਝਾ ਦਿੰਦੀ ਸੀ। ੧੯।

(ਇਕ ਵਾਰ ਰਾਜੇ ਨੇ ਦਾਸੀ ਨੂੰ ਸਮਝਾਇਆ ਕਿ) ਮੈਂ ਤੈਨੂੰ ਬਹੁਤ ਮਾੜਾ ਚੰਗਾ ਕਹਾਂਗਾ ਅਤੇ ਉਸ ਦੇ ਸਾਹਮਣੇ ਰੁਸਿਆ ਰਹਾਂਗਾ। 'ਉਸ ਦੀ' ਕਹਿ ਕੇ (ਮੈਂ) ਤੈਨੂੰ ਬਹੁਤ ਮਾਰਾਂਗਾ ਅਤੇ ਤੈਨੂੰ ਚਿਤ ਤੋਂ ਵਿਸਾਰ ਦਿਆਂਗਾ, ਪਰ ਇਹ (ਭੇਦ) ਉਹ ਇਸਤਰੀ ਨਹੀਂ ਸਮਝੇਗੀ। ੨੦।

ਦੋਹਰਾ

ਰਾਜੇ ਨੇ (ਦਾਸੀ ਨੂੰ) ਇਸ ਤਰ੍ਹਾਂ ਕਿਹਾ ਕਿ (ਤੂੰ) ਉਸੇ ਦੀ ਹੋ ਕੇ ਰਹਿ। ਜੋ ਉਹ ਇਸਤਰੀ ਕਹੇ, ਉਸ ਸਭ ਦਾ ਭੇਦ ਮੈਨੂੰ ਦੇ ਦਿਆ ਕਰ। ੨੧। ਉਹ (ਦਾਸੀ) ਉਸ (ਰਾਣੀ) ਦੀ ਹੀ ਹੋਈ ਰਹੀ ਅਤੇ ਉਸ ਨੂੰ ਅਧਿਕ ਪ੍ਰਸੰਨ ਕਰਦੀ ਰਹੀ। ਜੋ ਭੇਦ ਦੀ ਗੱਲ ਅਬਲਾ (ਰਾਣੀ) ਕਰਦੀ, ਉਹ ਆ ਕੇ ਰਾਜੇ ਨੂੰ ਦਸ ਦਿੰਦੀ। ੨੨।

ਚੌਪਈ

ਰਾਜੇ ਨੇ ਇਕ ਇਸਤਰੀ ਨੂੰ ਬੁਲਾਇਆ। ਉਸ ਨੂੰ ਕੁਝ ਧਨ ਦਾ ਲੋਭ ਦਿੱਤਾ। ਜੋ ਮੈਂ ਕਿਹਾ ਹੈ (ਉਸ ਨੂੰ) ਉਸੇ ਤਰ੍ਹਾਂ ਜਾ ਕੇ ਕਹੀ ਕਿ ਮੈਨੂੰ ਤੇਰੇ ਮਿਤਰ ਨੇ ਤੇਰੇ ਕੋਲ ਭੇਜਿਆ ਹੈ। ੨੩।

ਦੋਹਰਾ

ਰਾਜੇ ਨੇ ਉਸ ਨਾਰੀ ਨੂੰ ਧਨ ਦੇ ਕੇ ਆਪਣਾ ਬਣਾ ਲਿਆ (ਅਤੇ ਕਿਹਾ ਕਿ) ਉਸ ਦਾ ਸਾਰਾ ਬ੍ਰਿਤਾਂਤ ਲੈ ਕੇ ਮੈਨੂੰ ਆ ਕੇ ਦਸ ਦੇਈਂ। ੨੪।

ਚੌਪਈ

ਮੇਰਾ ਕੋਈ ਵੀ ਭੇਦ ਉਸ ਨੂੰ ਨਹੀਂ ਦੇਣਾ, ਪਰ ਉਸ ਦੇ ਚਿਤ ਦੀ ਗੱਲ ਚੁਰਾ ਲਈਂ। ਤੂੰ ਉਸੇ ਦੀ ਹੋਈ ਰਹੀਂ ਅਤੇ ਉਸ ਦਾ ਭੇਦ ਲੈ ਕੇ ਮੈਨੂੰ ਦਸੀਂ। ੨੫।

ਦੋਹਰਾ

ਤਾ ਕੇ ਮਿਤ ਕੋ ਨਾਮ ਲੈ ਪਤਿਯਾ ਲਿਖੀ ਬਨਾਇ।
 ਹਮ ਬਿਖਰਚ ਰਹਤੇ ਘਨੇ ਕਛੁ ਧਨੁ ਦੈਹੁ ਪਠਾਇ। ੨੬।
 ਦੇਸ ਛਾਡਿ ਪਰਦੇਸ ਮੈ ਬਸਾ ਬਹੁਤ ਦਿਨ ਆਇ।
 ਪ੍ਰੇਮ ਜਾਨਿ ਕਛੁ ਕੀਜਿਯਹੁ ਮੁਸਕਲ ਸਮੈ ਸਹਾਇ। ੨੭।
 ਤ੍ਰਿਯਾ ਤਿਹਾਰੇ ਹੈ ਰਹੇ ਇਮਿ ਸਮਝੋ ਮਨ ਮਾਹਿ।
 ਹਮ ਸੇ ਤੁਮ ਕਹ ਬਹੁਤ ਹੈ ਤੁਮ ਸੇ ਹਮ ਕਹ ਨਾਹਿ। ੨੮।

ਚੌਪਈ

ਹਮਰੇ ਖਰਚਨ ਕਹ ਕਛੁ ਦਿਜਿਯਹੁ। ਵੈ ਦਿਨ ਯਾਦਿ ਹਮਾਰੇ ਕਿਜਿਯਹੁ।
 ਪ੍ਰੀਤਿ ਪੁਰਾਤਨ ਪ੍ਰਿਯਾ ਬਿਚਰਿਯਹੁ। ਹਮ ਪਰ ਅਧਿਕ ਕ੍ਰਿਪਾ ਤੁਮ ਕਰਿਯਹੁ। ੨੯।
 ਤਵਨ ਰਾਤਿ ਕੀ ਬਾਤ ਸੰਵਰਿਯਹੁ। ਮੇ ਪਰ ਨਾਰਿ ਅਨੁਗ੍ਰਹੁ ਕਰਿਯਹੁ।
 ਯਾ ਪਤਿਯਾ ਕਹ ਤੁਹੀ ਪਛਾਨੈ। ਅਵਰ ਪੁਰਖ ਕੋਊ ਦੁਤਿਯ ਨ ਜਾਨੈ। ੩੦।

ਦੋਹਰਾ

ਜਬ ਵੈ ਦਿਨ ਹਮਰੇ ਹੁਤੇ ਏਦਿਨ ਤੁਮਰੇ ਆਇ।
 ਕ੍ਰਿਪਾ ਜਾਨਿ ਕਿਛੁ ਦੀਜਿਯਹੁ ਕਰਿਯਹੁ ਮੋਹਿ ਸਹਾਇ। ੩੧।
 ਬਾਚਤ ਪਤਿਯਾ ਮੂੜ ਤ੍ਰਿਯ ਫੂਲ ਗਈ ਮਨ ਮਾਹਿ।
 ਤੁਰਤੁ ਕਾਢਿ ਬਹੁ ਧਨੁ ਦਿਯਾ ਭੇਦ ਲਖਿਓ ਜੜ ਨਾਹਿ। ੩੨।

ਚੌਪਈ

ਕਾਢਿ ਦਰਬੁ ਮੁਰਖ ਤ੍ਰਿਯ ਦੀਨੋ। ਤਾ ਕੋ ਸੋਧ ਫੇਰਿ ਨਹਿ ਲੀਨੋ।
 ਲੈ ਅਪਨੇ ਨ੍ਰਿਪ ਕਾਜ ਚਲਾਯੋ। ਤ੍ਰਿਯਹਿ ਜਾਨਿ ਮੁਰ ਮਿਤ ਧਨ ਪਾਯੋ। ੩੩।

ਦੋਹਰਾ

ਤ੍ਰਿਯ ਜਾਨਾ ਮੁਰ ਮੀਤ ਕਹ ਦਰਬ ਪਹੁੰਚਯੋ ਜਾਇ।
 ਮੂੜ ਨ ਜਾਨਾ ਨ੍ਰਿਪਤਿ ਹਰਿ ਲੀਨਾ ਰੋਜ ਚਲਾਇ। ੩੪।

ਚੌਪਈ

ਹਿਤ ਮਿਤ ਕੇ ਤ੍ਰਿਯ ਦਰਬੁ ਲੁਟਾਯੋ। ਨਿਜੁ ਨਾਯਕ ਸੋ ਨੇਹੁ ਗਵਾਯੋ।
 ਹਰਿ ਧਨੁ ਲੈ ਨ੍ਰਿਪ ਰੋਜ ਚਲਾਵੈ। ਵਾ ਕੋ ਮੂੰਡ ਮੂੰਡਿ ਨਿਤ ਖਾਵੈ। ੩੫।

ਦੋਹਰਾ

ਜੋ ਜਨੁ ਜਾ ਸੋ ਰੁਚਿ ਕਰੈ ਤਾ ਹੀ ਕੋ ਲੈ ਨਾਮੁ।
 ਦਰਬੁ ਕਵਾਵੈ ਤ੍ਰਿਯਨ ਤੇ ਆਪੁ ਚਲਾਵੈ ਕਾਮੁ। ੩੬। ੧ ।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪਚਪਨ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੫੫। ੧੦੪੮। ਅਫਜ਼ੂਂ।

ਦੋਹਰਾ

ਉਸ ਦੇ ਮਿਤਰ ਵਲੋਂ ਵਿਚਾਰ ਪੂਰਵਕ ਇਕ ਚਿੱਠੀ ਲਿਖੀ। ਮੈਂ ਖਰਚੇ ਤੋਂ ਬਹੁਤ ਤੰਗ ਰਹਿੰਦਾ ਹਾਂ, (ਇਸ ਲਈ) ਕੁਝ ਧਨ ਭੇਜ ਦਿਓ।੨੬। ਬਹੁਤ ਸਮੇਂ ਤੋਂ ਦੇਸ ਛੱਡ ਕੇ ਪਰਦੇਸ ਵਿਚ ਆ ਵਸਿਆ ਹੈਂ। ਪ੍ਰੇਮ ਦੇ ਵਾਸਤੇ ਕੁਝ ਉਪਾ ਕਰੋ ਅਤੇ ਮੁਸ਼ਕਿਲ ਵੇਲੇ ਸਹਾਇਤਾ ਕਰੋ।੨੭। ਹੇ ਪ੍ਰਿਯਾ! ਮਨ ਵਿਚ ਇਸ ਤਰ੍ਹਾਂ ਸਮਝ ਕਿ ਮੈਂ ਤੇਰਾ ਹੀ ਹਾਂ। ਮੇਰੇ ਵਰਗੇ ਤਾਂ ਤੇਰੇ ਕੋਲ ਬਹੁਤ ਹਨ, (ਪਰ) ਤੇਰੇ ਵਰਗੀ ਮੇਰੇ ਕੋਲ ਕੋਈ ਨਹੀਂ।੨੮।

ਚੌਪਈ

ਮੇਰੇ (ਪਿਆਰ ਦੇ) ਉਹ ਦਿਨ ਯਾਦ ਕਰ ਕੇ ਮੇਰੇ ਖਰਚ ਲਈ ਕੁਝ ਭੇਜ ਦਿਓ। ਹੇ ਪਿਆਰੀ! ਪੁਰਾਣੀ ਪ੍ਰੀਤ ਨੂੰ ਵਿਚਾਰ ਕੇ ਮੇਰੇ ਉਤੇ ਉਚੇਚੀ ਕ੍ਰਿਪਾ ਕਰੋ।੨੯।

ਉਸ ਰਾਤ ਦੀ ਗੱਲ ਨੂੰ ਯਾਦ ਕਰੋ। ਹੇ ਇਸਤਰੀ! ਮੇਰੇ ਉਤੇ ਮਿਹਰ ਕਰੋ। ਇਸ ਚਿੱਠੀ ਨੂੰ ਤੂੰ ਹੀ ਜਾਣਦੀ ਹੈਂ, ਹੋਰ ਕੋਈ ਦੂਜਾ ਵਿਅਕਤੀ ਨਹੀਂ ਜਾਣਦਾ।੩੦।

ਦੋਹਰਾ

ਜਦ ਉਹ ਚੰਗੇ ਦਿਨ ਸਾਡੇ ਸਨ, ਹੁਣ ਇਹ ਦਿਨ ਤੇਰੇ ਹੋ ਗਏ ਹਨ। ਇਸ ਲਈ ਕ੍ਰਿਪਾ ਕਰ ਕੇ ਮੈਨੂੰ ਕੁਝ ਦਿਓ ਅਤੇ ਮੇਰੀ ਸਹਾਇਤਾ ਕਰੋ।੩੧। (ਉਹ) ਚਿੱਠੀ ਪੜ੍ਹਦਿਆਂ ਹੀ ਮੂਰਖ ਇਸਤਰੀ ਆਪਣੇ ਮਨ ਵਿਚ ਫੁਲ ਗਈ। ਤੁਰਤ ਬਹੁਤ ਧਨ ਕਢ ਕੇ ਦੇ ਦਿੱਤਾ ਅਤੇ ਮੂਰਖ ਨੇ ਕੋਈ ਭੇਦ ਨ ਸਮਝਿਆ।੩੨।

ਚੌਪਈ

ਉਸ ਮੂਰਖ ਇਸਤਰੀ ਨੇ ਧਨ ਕਢ ਕੇ ਦੇ ਦਿੱਤਾ ਅਤੇ (ਅਸਲ ਗੱਲ ਨੂੰ) ਸਮਝਣ ਦਾ ਯਤਨ ਫਿਰ ਵੀ ਨਹੀਂ ਕੀਤਾ। ਰਾਜੇ ਨੇ (ਉਹ ਧਨ) ਲੈ ਕੇ ਆਪਣਾ ਕੰਮ ਸਾਰਿਆ ਅਤੇ (ਉਸ) ਇਸਤਰੀ ਨੇ ਸਮਝਿਆ ਕਿ ਮੇਰੇ ਮਿਤਰ ਨੇ ਧਨ ਪ੍ਰਾਪਤ ਕਰ ਲਿਆ ਹੈ।੩੩।

ਦੋਹਰਾ

ਇਸਤਰੀ ਨੇ ਇਹ ਸਮਝਿਆ ਕਿ ਮੇਰੇ ਮਿਤਰ ਪਾਸ ਧਨ ਪਹੁੰਚ ਗਿਆ ਹੈ। (ਉਸ) ਮੂਰਖ ਨੇ ਨ ਸਮਝਿਆ ਕਿ ਰਾਜੇ ਨੇ (ਉਹ ਧਨ) ਮੇਰੇ ਤੋਂ ਖੋਹ ਕੇ (ਆਪਣਾ) ਦਿਨ ਚਲਾ ਲਿਆ ਹੈ (ਭਾਵੇਂ ਆਪਣੇ ਲਈ ਵਰਤ ਲਿਆ ਹੈ)।੩੪।

ਚੌਪਈ

(ਉਸ) ਇਸਤਰੀ (ਰਾਣੀ) ਨੇ ਮਿਤਰ ਲਈ ਧਨ ਲੁਟਾ ਦਿੱਤਾ ਅਤੇ ਆਪਣੇ ਸੁਆਮੀ ਦਾ ਪ੍ਰੇਮ ਗੁਆ ਲਿਆ। ਰਾਜਾ ਧਨ ਨੂੰ ਹਰ ਕੇ ਰੋਜ਼ ਆਪਣਾ ਕੰਮ ਚਲਾਉਂਦਾ ਅਤੇ ਉਸ ਨੂੰ ਨਿੱਤ ਲੁਟ ਲੁਟ ਕੇ ਖਾਂਦਾ।੩੫।

ਦੋਹਰਾ

ਜੇ ਵਿਅਕਤੀ ਜਿਸ ਨਾਲ ਪ੍ਰੇਮ ਕਰਦਾ ਹੈ, ਉਸ ਦਾ ਨਾਮ ਲੈ ਕੇ ਇਸਤਰੀਆਂ ਤੋਂ ਧਨ ਕਢਵਾਉਂਦਾ ਹੈ ਅਤੇ ਆਪਣਾ ਕੰਮ ਚਲਾਉਂਦਾ ਹੈ।੩੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ਪਪਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ਪਪ। ੧੦੪੮। ਚਲਦਾ।

ਦੋਹਰਾ

ਚੰਦ੍ਰ ਦੇਵ ਕੇ ਬੰਸ ਮੈ ਚੰਦ੍ਰ ਸੈਨ ਇਕ ਭੂਪ।
ਚੰਦ੍ਰ ਕਲਾ ਤਾ ਕੀ ਤ੍ਰਿਯਾ ਰਤਿ ਕੇ ਰਹਤ ਸਰੂਪ। ੧।

ਚੌਪਈ

ਚੰਦ੍ਰ ਦੇਵ ਜਬ ਹੀ ਸ੍ਵੈ ਜਾਵੈ। ਤਬ ਤ੍ਰਿਯ ਜਾਰ ਪਾਸ ਉਠਿ ਆਵੈ।
ਕੇਲ ਕਮਾਇ ਰਹਤ ਤਹ ਜਾਈ। ਤੈਸੇ ਹੀ ਸੋਇ ਰਹਤ ਲਪਟਾਈ। ੨।
ਸੇਵਤ ਜਗ੍ਯੋ ਭੇਦ ਨ੍ਰਿਪ ਜਾਨ੍ਯੋ। ਚਿਤ ਰਾਖਿਯੋ ਨਹਿ ਪ੍ਰਗਟ ਬਖਾਨ੍ਯੋ।
ਚਿਤ ਚੋਗਨੋ ਨੇਹੁ ਬਢਾਯੋ। ਮੂਰਖ ਨਾਰਿ ਭੇਦ ਨਹਿ ਪਾਯੋ। ੩।
ਆਖਿ ਮੂੰਦਿ ਜਾਗਤ ਸ੍ਵੈ ਰਹਿਯੋ। ਭੋਦੁ ਨਾਰਿ ਸੋਤ ਸੋ ਲਹਿਯੋ।
ਤੁਰਤ ਜਾਰ ਕੇ ਤਟ ਚਲਿ ਗਈ। ਉਠਿ ਨ੍ਰਿਪ ਕਰ ਕ੍ਰਿਪਾਨ ਗਹ ਲਈ। ੪।

ਦੋਹਰਾ

ਉਠਿ ਰਾਜਾ ਤ੍ਰਿਯ ਭੇਸ ਧਰ ਗਹਿ ਕ੍ਰਿਪਾਨ ਲੀ ਹਾਥ।
ਰਾਨੀ ਯੋ ਜਾਨੀ ਜਿਯਹਿ ਆਵਤ ਚੇਰੀ ਸਾਥ। ੫।

ਚੌਪਈ

ਪਾਇਨ ਕੋ ਖਟਕੋ ਨਹਿ ਕਰਿਯੋ। ਕਰ ਮਹਿ ਕਾਢਿ ਖੜਗ ਕਹਿ ਧਰਿਯੋ।
ਭੋਗ ਕਰਤ ਜਬ ਤਿਨੈ ਨਿਹਾਰਿਯੋ। ਇਹੈ ਚਿਤ ਮਹਿ ਚਰਿਤ ਬਿਚਾਰਿਯੋ। ੬।
ਰਮਤ ਜਾਰ ਸੋ ਤ੍ਰਿਯ ਲਖ ਪਾਈ। ਕਰ ਮਹਿ ਕਾਢਿ ਕ੍ਰਿਪਾਨ ਕੰਪਾਈ।
ਦੁਹੂੰ ਹਾਥ ਕਰਿ ਕੁਅਤ ਪ੍ਰਹਾਰਿਯੋ। ਦੁਹੂੰਅਨ ਚਾਰਿ ਟੂਕ ਕਰਿ ਡਾਰਿਯੋ। ੭।

ਦੋਹਰਾ

ਚੰਦ੍ਰ ਕਲਾ ਕੋ ਜਾਰ ਜੁਤ ਹਨਿ ਨ੍ਰਿਪ ਲਯੋ ਉਠਾਇ।
ਵੈਸਹ ਆਪਨੀ ਖਾਟ ਤਰ ਰਾਖਤ ਭਯੋ ਬਨਾਇ। ੮।
ਧਰਿ ਦੁਹੂੰਅਨ ਕੋ ਖਾਟ ਤਰ ਘਰੀ ਏਕ ਦੋ ਟਾਰਿ।
ਮਾਰਿ ਮਾਰਿ ਕਹਿ ਕੈ ਉਠਾ ਕਢੇ ਕੋਪ ਕਰਵਾਰ। ੯।
ਚੋਰ ਮੋਹਿ ਮਾਰਤ ਹੁਤੋ ਤ੍ਰਿਯ ਕੇ ਲਾਗਿਯੋ ਘਾਇ।
ਕਾਢਿ ਭਗੋਤੀ ਤੁਰਤੁ ਮੈ ਯਾ ਕੋ ਦਯੋ ਸੁ ਘਾਇ। ੧੦।

ਚੌਪਈ

ਜਬੈ ਲੋਗ ਨ੍ਰਿਪ ਪੂਛਨ ਆਏ। ਯਹੈ ਤਿਨੋ ਸੋ ਬਚਨ ਸੁਨਾਏ।
ਜਬ ਤਸਕਰ ਮੁਹਿ ਘਾਵ ਚਲਾਯੋ। ਹੋ ਬਚਿ ਗਯੋ ਤ੍ਰਿਯਾ ਕੋ ਘਾਯੋ। ੧੧।
ਜਬ ਦ੍ਰਿੜ ਘਾਵ ਤ੍ਰਿਯਾ ਕੇ ਲਾਗਿਯੋ। ਤਬ ਹੋ ਕਾਢਿ ਭਗੋਤੀ ਜਾਗਿਯੋ।
ਤ੍ਰਿਯ ਕੇ ਨੇਹ ਕੋਪ ਮਨ ਧਾਰਿਯੋ। ਚੋਰਹਿ ਨੌਰ ਮਾਰ ਹੀ ਡਾਰਿਯੋ। ੧੨।

ਦੋਹਰਾ

ਚੰਦ੍ਰ ਦੇਵ ਦੇ ਬੰਸ ਵਿਚ ਇਕ ਚੰਦ੍ਰ ਸੈਨ (ਨਾਂ ਦਾ) ਰਾਜਾ ਸੀ। ਉਸ ਦੀ ਚੰਦ੍ਰ ਕਲਾ ਨਾਂ ਦੀ ਇਸਤਰੀ ਸੀ ਜੋ ਰਤੀ ਵਾਂਗ ਸੁੰਦਰ ਸੀ।੧।

ਚੌਪਈ

ਜਦੋਂ ਚੰਦ੍ਰ ਦੇਵ ਸੌਂ ਜਾਂਦਾ, (ਤਾਂ ਉਹ) ਇਸਤਰੀ ਉਠ ਕੇ ਯਾਰ ਕੋਲ ਆ ਜਾਂਦੀ। ਉਸ ਨਾਲ ਜਾ ਕੇ ਭੋਗ ਕਰਦੀ ਰਹਿੰਦੀ ਅਤੇ ਉਸੇ ਨਾਲ ਲਿਪਟ ਕੇ ਸੁਹੈਤੀ ਰਹਿੰਦੀ।੨।

ਸੁੱਤਾ ਹੋਇਆ ਰਾਜਾ ਜਾਗਿਆ ਅਤੇ (ਇਹ) ਭੇਦ ਜਾਣ ਲਿਆ। ਉਸ ਨੇ (ਇਹ ਗੱਲ) ਚਿਤ ਵਿਚ ਰਖੀ ਅਤੇ ਕਿਸੇ ਨੂੰ ਨ ਦਸੀ। (ਉਸ ਨਾਲ) ਚਿਤ ਵਿਚ ਚੋਗੁਣਾ ਪ੍ਰੇਮ ਵਧਾਇਆ, ਪਰ ਉਸ ਮੂਰਖ ਇਸਤਰੀ ਨੇ ਭੇਦ ਨ ਸਮਝਿਆ।੩।

ਉਹ ਅੱਖਾਂ ਬੰਦ ਕਰ ਕੇ ਜਾਗਦਾ ਹੋਇਆ ਸੁੱਤਾ ਰਿਹਾ। (ਉਸ) ਮੂਰਖ ਇਸਤਰੀ ਉਸ ਨੂੰ ਸੁਤਿਆ ਹੋਇਆ ਹੀ ਸਮਝਿਆ। (ਉਹ) ਤੁਰਤ ਉਠ ਕੇ ਯਾਰ ਕੋਲ ਚਲੀ ਗਈ। ਰਾਜੇ ਨੇ ਉਠ ਕੇ ਹੱਥ ਵਿਚ ਤਲਵਾਰ ਫੜ ਲਈ।੪।

ਦੋਹਰਾ

ਰਾਜੇ ਨੇ ਉਠ ਕੇ ਇਸਤਰੀ ਦਾ ਭੋਸ ਧਾਰਨ ਕੀਤਾ ਅਤੇ ਹੱਥ ਵਿਚ ਕ੍ਰਿਪਾਨ ਪਕੜ ਲਈ। ਰਾਣੀ ਨੇ ਮਨ ਵਿਚ ਇਸ ਤਰ੍ਹਾਂ ਸਮਝਿਆ ਕਿ ਦਾਸੀ ਨਾਲ ਆ ਰਹੀ ਹੈ।੫।

ਚੌਪਈ

(ਰਾਜੇ ਨੇ) ਪੈਰਾਂ ਦਾ ਖੜਾਕ ਤਕ ਨ ਕੀਤਾ ਅਤੇ ਹੱਥ ਵਿਚ ਕ੍ਰਿਪਾਨ ਖਿਚ ਕੇ ਪਕੜ ਲਈ। ਉਨ੍ਹਾਂ ਨੂੰ ਜਦੋਂ ਭੋਗ ਕਰਦਿਆਂ ਵੇਖ ਲਿਆ ਤਾਂ ਮਨ ਵਿਚ ਇਹ ਚਰਿਤ੍ਰ ਵਿਚਾਰਿਆ।੬।

ਜਦੋਂ ਯਾਰ ਨਾਲ ਇਸਤਰੀ ਨੂੰ ਰਮਣ ਕਰਦਿਆਂ ਵੇਖਿਆ ਤਾਂ ਹਥ ਵਿਚ ਕ੍ਰਿਪਾਨ ਕਢ ਕੇ ਘੁੰਮਾਈ। ਦੋਹਾਂ ਹੱਥਾਂ ਦੇ ਜ਼ੋਰ ('ਕੁਅਤ') ਨਾਲ ਵਾਰ ਕੀਤਾ ਅਤੇ ਦੋਹਾਂ ਦੇ ਚਾਰ ਟੋਟੇ ਕਰ ਦਿੱਤੇ।੭।

ਦੋਹਰਾ

ਰਾਜੇ ਨੇ ਚੰਦ੍ਰ ਕਲਾ ਸਮੇਤ (ਉਸ ਦੇ) ਪ੍ਰੇਮੀ ਨੂੰ ਮਾਰ ਕੇ ਚੁਕ ਲਿਆ ਅਤੇ ਉਸੇ ਤਰ੍ਹਾਂ ਆਪਣੀ ਮੰਜੀ ਹੇਠਾਂ ਰਖ ਦਿੱਤਾ।੮। ਦੋਹਾਂ ਨੂੰ ਮੰਜੇ ਹੇਠਾਂ ਬੋਤਾ ਚਿਰ ਰਖ ਕੇ ਫਿਰ 'ਮਾਰੋ ਮਾਰੋ' ਕਹਿ ਕੇ ਉਠਿਆ ਅਤੇ ਕ੍ਰੋਧ ਨਾਲ ਤਲਵਾਰ ਕਢ ਲਈ।੯। ਚੋਰ ਮੈਨੂੰ ਮਾਰਨ ਲਗਿਆ ਸੀ, ਪਰ ਮੇਰੀ ਇਸਤਰੀ ਨੂੰ ਘਾਓ ਲਗ ਗਿਆ। ਮੈਂ ਤੁਰਤ ਤਲਵਾਰ ਕਢ ਕੇ ਉਸ ਨੂੰ ਮਾਰ ਦਿੱਤਾ।੧੦।

ਚੌਪਈ

ਜਦੋਂ ਲੋਕੀਂ ਰਾਜੇ ਨੂੰ ਪੁਛਣ ਆਏ, (ਤਾਂ ਉਸ ਨੇ) ਉਨ੍ਹਾਂ ਸਾਰਿਆਂ ਨੂੰ ਇਹੀ ਗੱਲ ਕਹੀ ਕਿ ਜਦ ਚੋਰ ਨੇ ਮੇਰੇ ਉਤੇ ਵਾਰ ਕੀਤਾ, ਮੈਂ ਬਚ ਗਿਆ, ਪਰ ਇਸਤਰੀ ਮਾਰੀ ਗਈ। ੧੧।

ਜਦੋਂ ਇਸਤਰੀ ਨੂੰ ਡੂੰਘਾ ਜ਼ਖਮ ਲਗ ਗਿਆ, ਤਦ ਮੈਂ ਜਾਗ ਕੇ ਤਲਵਾਰ ਕਢੀ। ਇਸਤਰੀ (ਰਾਣੀ) ਦੇ ਪ੍ਰੇਮ ਕਰ ਕੇ ਮੈਂ ਮਨ ਵਿਚ ਕ੍ਰੋਧਿਤ ਹੋਇਆ ਅਤੇ ਚੋਰ ਨੂੰ ਥਾਂ ਉਤੇ ਹੀ ਮਾਰ ਦਿੱਤਾ।੧੨।

ਦੋਹਰਾ

ਨਰ ਨਾਰੀ ਪੁਰ ਸਭ ਕਹੈ ਪੰਨਿ ਰਾਜਾ ਤਵ ਹੀਯ।
ਬਦਲੋ ਲੀਨੋ ਬਾਮ ਕੋ ਚੋਰ ਸੰਘਾਰਿਯੋ ਜੀਯ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਪਨੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੬। ੧੦੬੧। ਅਫਸ੍ਰੰ।

ਚੌਪਈ

ਬੰਗ ਦੇਸ ਬੰਗੋਸ੍ਵਰ ਰਾਜਾ। ਸਭ ਹੀ ਰਾਜਨ ਕੋ ਸਿਰ ਤਾਜਾ।
ਕਿਤਕ ਦਿਨਨ ਰਾਜਾ ਮਰ ਗਯੋ। ਸਭ ਜਗ ਇੰਦ੍ਰ ਮਤੀ ਕੋ ਭਯੋ। ੧।

ਦੋਹਰਾ

ਦਿਨ ਬੋਰਨ ਕੋ ਸਤ ਰਹਿਯੋ ਭਈ ਹਕੂਮਤਿ ਦੇਸ।
ਰਾਜਾ ਜੁਯੋ ਰਾਜਹਿ ਕਿਯੋ ਭਈ ਮਰਦ ਕੋ ਭੇਸ। ੨।

ਚੌਪਈ

ਐਸਹਿ ਬਹੁਤ ਬਰਸ ਹੀ ਬੀਤੇ। ਬੈਰੀ ਅਧਿਕ ਆਪਨੇ ਜੀਤੇ।
ਏਕ ਪੁਰਖ ਸੁੰਦਰ ਲਖਿ ਪਾਯੋ। ਰਾਨੀ ਤਾ ਸੋ ਨੇਹ ਲਗਾਯੋ। ੩।

ਅਧਿਕ ਪ੍ਰੀਤਿ ਰਾਨੀ ਕੋ ਲਾਗੀ। ਛੂਟੈ ਕਹਾ ਨਿਗੋਡੀ ਜਾਗੀ।
ਰੈਨਿ ਪਰੀ ਤਿਹ ਤੁਰਤ ਬੁਲਾਯੋ। ਕੋਲ ਦੁਹੂੰਨਿ ਮਿਲਿ ਅਧਿਕ ਮਚਾਯੋ। ੪।

ਰਹਤ ਬਹੁਤ ਦਿਨ ਤਾ ਸੋ ਭਯੋ। ਗਰਭ ਇੰਦ੍ਰ ਮਤਿਯਹਿ ਰਹਿ ਗਯੋ।
ਉਦਰ ਰੋਗ ਕੋ ਨਾਮ ਨਿਕਾਰਿਯੋ। ਕਿਨੂੰ ਪੁਰਖ ਨਹਿ ਭੇਦ ਬਿਚਾਰਿਯੋ। ੫।

ਨਵ ਮਾਸਨ ਬੀਤੇ ਸੁਤ ਜਨਿਯੋ। ਮਾਨੋ ਆਪੁ ਮੈਨ ਸੋ ਬਨਿਯੋ।
ਏਕ ਨਾਰਿ ਕੋ ਘਰ ਮੈ ਧਰਿਯੋ। ਤਾ ਕੋ ਧਾਮ ਦਰਬੁ ਸੋ ਭਰਿਯੋ। ੬।

ਕਾਹੂ ਕਹੋ ਬਾਤ ਇਹ ਨਾਹੀ। ਯੋ ਕਹਿ ਫਿਰਿ ਆਈ ਘਰ ਮਾਹੀ।
ਦੁਤਿਯ ਕਾਨ ਕਿਨਹੂੰ ਨਹਿ ਜਾਨਾ। ਕਹਾ ਕਿਯਾ ਤਿਯ ਕਹਾ ਬਖਾਨਾ। ੭।

ਦੋਹਰਾ

ਤਾ ਕੇ ਕਛੂ ਨ ਧਨ ਹੁਤੇ ਦਿਯਾ ਜਰਾਵੈ ਧਾਮ।
ਤਾ ਕੇ ਘਰ ਮੈ ਸੋਘੋ ਰਾਨੀ ਕੋ ਸੁਤ ਰਾਮ। ੮।

ਚੌਪਈ

ਰਾਨੀ ਇਕ ਦਿਨ ਸਭਾ ਬਨਾਈ। ਤਵਨ ਤ੍ਰਿਯਾਦਿਕ ਸਭੈ ਬੁਲਾਈ।
ਜਬ ਤਿਹ ਤ੍ਰਿਯ ਕੋ ਸੁਤਹਿ ਨਿਹਾਰਿਯੋ। ਤਾ ਤੇ ਲੈ ਅਪਨੇ ਕਰਿ ਪਾਰਿਯੋ। ੯।

ਦੋਹਰਾ

ਨਗਰ ਦੇ ਸਭ ਨਰ ਨਾਰੀ ਨੇ ਰਾਜੇ ਨੂੰ ਕਿਹਾ ਕਿ ਹੇ ਰਾਜਨ! ਤੁਹਾਡਾ ਧੰਨ ਜਿਗਰਾ ਹੈ ਕਿ ਪਤਨੀ ਦਾ ਬਦਲਾ ਲੈਣ ਲਈ ਚੋਰ ਨੂੰ ਜਾਨੇ ਮਾਰ ਦਿੱਤਾ।੧੩।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ਪੰਦਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ਪੰਨੇ ੧੦੬੧। ਚਲਦਾ।

ਚੌਪਈ

ਬੰਗ ਦੇਸ ਦਾ ਬੰਗੋਸ਼੍ਵਰ ਨਾਂ ਦਾ ਰਾਜਾ ਸੀ ਜੋ ਸਾਰਿਆਂ ਰਾਜਿਆਂ ਦਾ ਸ਼ਿਰੋਮਣੀ ਸੀ।
ਕੁਝ ਸਮੇਂ ਬਾਦ ਰਾਜਾ ਮਰ ਗਿਆ ਅਤੇ ਸਾਰਾ ਰਾਜ-ਪਾਟ ਇੰਦ੍ਰ ਮਤੀ ਦਾ ਹੋ ਗਿਆ।੧।

ਦੋਹਰਾ

ਕੁਝ ਸਮੇਂ ਲਈ ਉਸ ਨੇ ਸਤ ਰਖਿਆ ਅਤੇ ਦੇਸ ਉਤੇ ਹਕੂਮਤ ਕੀਤੀ। ਮਰਦ ਦੇ
ਭੇਸ ਵਿਚ ਰਾਜੇ ਵਰਗਾ ਰਾਜ ਕੀਤਾ।੨।

ਚੌਪਈ

ਇਸ ਤਰ੍ਹਾਂ ਕਈ ਸਾਲ ਬੀਤ ਗਏ ਅਤੇ ਆਪਣੇ ਬਹੁਤ ਸਾਰੇ ਵੈਰੀਆਂ ਨੂੰ ਜਿਤ
ਲਿਆ। (ਉਸ ਨੇ) ਇਕ ਸੁੰਦਰ ਪੁਰਸ਼ ਵੇਖਿਆ ਅਤੇ ਰਾਣੀ ਨੇ ਉਸ ਨਾਲ ਪ੍ਰੇਮ ਲਗਾ
ਲਿਆ।੩।

ਰਾਣੀ (ਉਸ ਦੇ) ਪ੍ਰੇਮ ਵਿਚ ਬਹੁਤ ਲਗ ਗਈ ਜੋ ਚੰਦਰੀ (ਪ੍ਰੀਤ) ਲਗੀ ਹੋਈ
ਛੁਟਦੀ ਨਹੀਂ। ਰਾਤ ਪੈਣ ਤੇ ਉਸ ਨੂੰ ਤੁਰਤ ਬੁਲਾਇਆ ਅਤੇ ਦੋਹਾਂ ਨੇ ਮਿਲ ਕੇ ਬਹੁਤ
ਕਾਮ-ਕ੍ਰੀੜਾ ਕੀਤੀ।੪।

ਉਸ ਨਾਲ ਬਹੁਤ ਦਿਨ ਰਹਿਣ ਨਾਲ ਇੰਦ੍ਰ ਮਤੀ ਨੂੰ ਗਰਭ ਠਹਿਰ ਗਿਆ। (ਉਸ
ਨੂੰ ਉਸ ਨੇ) ਪੇਟ ਦਾ ਰੋਗ ਦਸਿਆ ਅਤੇ ਕੋਈ ਵਿਅਕਤੀ ਵੀ ਭੇਦ ਨੂੰ ਸਮਝ ਨ ਸਕਿਆ।੫।

ਨੌਂ ਮਹੀਨੇ ਬੀਤਣ ਤੇ (ਇਕ) ਪੁੱਤਰ ਨੂੰ ਜਨਮ ਦਿੱਤਾ। (ਇੰਜ ਪ੍ਰਤੀਤ ਹੁੰਦਾ ਸੀ)
ਮਾਨੋ ਕਾਮ ਦੇਵ ਆਪ ਹੀ ਬਣਿਆ ਹੋਵੇ। (ਉਸ ਨੂੰ) ਇਕ ਇਸਤਰੀ ਦੇ ਘਰ ਟਿਕਾ ਦਿੱਤਾ
ਅਤੇ ਉਸ ਦਾ ਘਰ ਧਨ ਨਾਲ ਭਰ ਦਿੱਤਾ।੬।

‘ਇਹ ਗੱਲ ਕਿਸੇ ਨੂੰ ਨਹੀਂ ਕਹਿਣੀ’ ਇਹ ਕਹਿ ਕੇ ਫਿਰ ਘਰ ਪਰਤ ਆਈ। ਦੂਜੇ
ਕੰਨ ਕਿਸੇ ਨੂੰ ਖਬਰ ਨ ਹੋਈ ਕਿ ਉਸ ਨੇ ਕੀ ਕੀਤਾ ਅਤੇ ਕੀ ਕਿਹਾ।੭।

ਦੋਹਰਾ

ਉਸ ਦੇ ਘਰ ਨ ਕੁਝ ਧਨ ਸੀ ਅਤੇ ਨ ਹੀ ਘਰ ਵਿਚ ਦੀਵਾ ਜਗਾਉਂਦੀ ਸੀ। ਉਸ
ਦੇ ਘਰ ਵਿਚ ਭਗਵਾਨ ਨੇ ਰਾਣੀ ਦਾ ਪੁੱਤਰ ਸੌਂਪ ਦਿੱਤਾ।੮।

ਚੌਪਈ

ਰਾਣੀ ਨੇ ਇਕ ਦਿਨ ਦਰਬਾਰ ਲਗਾਇਆ। ਉਸ ਇਸਤਰੀ ਸਮੇਤ ਸਾਰਿਆਂ ਨੂੰ
ਬੁਲਾਇਆ। ਜਦ (ਰਾਣੀ ਨੇ) ਉਸ ਇਸਤਰੀ ਦੇ ਪੁੱਤਰ ਨੂੰ ਵੇਖਿਆ ਤਾਂ ਉਸ ਤੋਂ ਲੈ ਕੇ
ਆਪਣਾ ਕਰ ਕੇ ਪਾਲਿਆ।੯।

ਦੋਹਰਾ

ਲੈ ਪਾਰਕ ਕਰਿ ਪਾਲਿਯੋ ਕਿਨੂੰ ਨ ਪਾਯੋ ਭੇਦ।
ਰਮਾ ਸਾਸਤ੍ਰ ਕੋ ਸੁਰ ਅਸੁਰ ਉਚਰਿ ਨ ਸਾਕਹਿ ਬੇਦ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਤਾਵਨੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੭। ੧੦੭੧। ਅਫਸ੍ਰੀ।

ਦੋਹਰਾ

ਕਾਸਮੀਰ ਕੇ ਸਹਰ ਮੈ ਬੀਰਜ ਸੈਨ ਨਰੇਸ।
ਤਾ ਕੇ ਦਲ ਕੇ ਬਲਹੁ ਤੇ ਕੰਪਤਿ ਹੁਤੇ ਸੁਰੇਸ। ੧।
ਚਿਤ੍ਰ ਦੇਵਿ ਤਾ ਕੀ ਤ੍ਰਿਯਾ ਬੁਰੀ ਹਿੰਦੈ ਜਿਹ ਬੁਧਿ।
ਮੰਦ ਸੀਲ ਜਾ ਕੋ ਰਹੈ ਚਿਤ ਕੀ ਰਹੈ ਕੁਸੁਧਿ। ੨।
ਬੋਲਿ ਰਸੋਯਹਿ ਤਿਨ ਕਹੀ ਇਹ ਰਾਜੈ ਬਿਖਿ ਦੇਹੁ।
ਬਹੁਤੁ ਬਵੈਹੋ ਹੋ ਤੁਮੈ ਅਬੈ ਅਧਿਕ ਧਨ ਲੇਹੁ। ੩।
ਤਾ ਕੀ ਕਹੀ ਨ ਤਿਨ ਕਰੀ ਤਬ ਤ੍ਰਿਯ ਚਰਿਤ ਬਨਾਇ।
ਰਾਜਾ ਕੋ ਨਿਉਤਾ ਕਹਿਯੋ ਸਊਅਨ ਸਹਿਤ ਬੁਲਾਇ। ੪।

ਚੌਪਈ

ਰਾਜਾ ਸਊਅਨ ਸਹਿਤ ਬੁਲਾਯੋ। ਭਾਤਿ ਭਾਤਿ ਪਕਵਾਨ ਪਕਾਯੋ।
ਤਾ ਮੈ ਜਹਰ ਘੋਰਿ ਕੈ ਡਾਰਿਯੋ। ਰਾਜਾ ਜੂ ਕੋ ਮਾਰ ਹੀ ਡਾਰਿਯੋ। ੫।
ਜਬ ਰਾਜਾ ਜੂ ਮ੍ਰਿਤੁ ਬਸਿ ਭਏ। ਤਬ ਹੀ ਪਕਰ ਰਸੋਯਾ ਲਏ।
ਵਾਹੈ ਤਾਮ ਲੈ ਤਾਹਿ ਖੁਆਰਿਯੋ। ਤਾਹੁ ਕੋ ਤਬ ਹੀ ਹਨਿ ਡਾਰਿਯੋ। ੬। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਾਵਨੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੮। ੧੦੭੨। ਅਫਸ੍ਰੀ।

ਚੌਪਈ

ਸਹਰ ਨਿਕੋਦਰ ਬਨਯੋ ਰਹੈ। ਦ੍ਰੈ ਇਸਤ੍ਰੀ ਜਗ ਤਾ ਕੇ ਕਹੈ।
ਲਾਡਮ ਕੁਅਰਿ ਸੁਹਾਗਮ ਦੇਈ। ਜਿਨ ਤੇ ਬਹੁ ਸਿਫ੍ਯਾ ਤ੍ਰਿਯ ਲੇਈ। ੧।
ਬਨਯੋ ਅਨਤ ਦੇਸ ਕਹ ਗਯੋ। ਅਧਿਕ ਸੋਕ ਦੁਹੰਅਨ ਕੋ ਭਯੋ।
ਬਹੁਤ ਕਾਲ ਪਰਦੇਸ ਬਿਤਾਯੋ। ਖਾਟਿ ਕਮਾਇ ਦੇਸ ਕਹ ਆਯੋ। ੨।
ਕਿਤਕ ਦਿਨਨ ਬਨਿਯਾ ਘਰ ਆਯੋ। ਦੁਹੰ ਤ੍ਰਿਯਨ ਪਕਵਾਨ ਪਕਾਯੋ।
ਵਹੁ ਜਾਨੈ ਮੇਰੇ ਘਰ ਐਹੈ। ਵਹੁ ਜਾਨੈ ਮੇਰੇ ਹੀ ਜੈਹੈ। ੩।

ਦੋਹਰਾ

ਉਸ ਨੂੰ ਪਾਲਕ ਵਜੋਂ ਲੈ ਕੇ ਪਾਲਿਆ ਅਤੇ ਕਿਸੇ ਨੇ ਵੀ ਇਸ ਭੇਦ ਨੂੰ ਨ ਪਾਇਆ।
ਇਸਤਰੀ ('ਰਮਾ') ਦੇ ਸ਼ਾਸਤ੍ਰ (ਦੇ ਗਿਆਨ ਨੂੰ) ਦੇਵਤੇ, ਦੈਂਤ ਅਤੇ ਵੇਦ ਤਕ ਨਹੀਂ ਦਸ
ਸਕਦੇ। ੧੦।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ੫੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੫੭। ੧੦੭੧। ਚਲਦਾ।*

ਦੋਹਰਾ

ਕਸ਼ਮੀਰ ਦੇ ਸ਼ਹਿਰ ਵਿਚ ਬੀਰਜ ਸੈਨ ਨਾਂ ਦਾ ਇਕ ਰਾਜਾ ਸੀ ਜਿਸ ਦੇ ਦਲਬਲ ਤੋਂ
ਇੰਦਰ ਵੀ ਕੰਬਦਾ ਸੀ।੧। ਉਸ ਦੀ ਇਸਤਰੀ (ਦਾ ਨਾਂ) ਚਿਤ੍ਰ ਦੇਵੀ ਸੀ ਜੋ ਹਿਰਦੇ ਅਤੇ
ਬੁੱਧੀ ਤੋਂ ਮਾਤੀ ਸੀ। ਉਸ ਦਾ ਸੁਭਾ ਮਾੜਾ ਸੀ ਅਤੇ ਚਿਤ੍ਰ ਦੀ ਵੀ ਕਬੀ ਸੀ।੨।

ਉਸ ਨੇ ਰਸੋਈਏ ਨੂੰ ਬੁਲਾ ਕੇ ਕਿਹਾ ਕਿ ਇਸ ਰਾਜੇ ਨੂੰ ਜ਼ਹਿਰ ਦੇ ਦਿਓ। ਮੈਂ ਤੈਨੂੰ
ਬਹੁਤ ਉੱਨਤ ਕਰਾਂਗੀ, (ਮੇਰੇ ਪਾਸੋਂ) ਹੁਣੇ ਹੀ ਅਧਿਕ ਧਨ ਲੈ ਲਵੇ।੩। ਜਦ ਉਸ (ਰਸੋਈਏ
ਨੇ) (ਰਾਣੀ) ਦਾ ਕਿਹਾ ਨ ਮੰਨਿਆ, ਤਦ (ਉਸ) ਇਸਤਰੀ ਨੇ ਚਰਿਤ੍ਰ ਬਣਾਇਆ। (ਉਸ
ਨੇ) ਰਾਜੇ ਨੂੰ ਸਾਊਆਂ (ਮੰਤ੍ਰੀਆਂ) ਸਹਿਤ ਬੁਲਾਣ ਦਾ ਨਿਮੰਤ੍ਰਣ ਦਿੱਤਾ।੪।

ਚੌਪਈ

ਰਾਜੇ ਨੂੰ ਸਾਊਆਂ ਸਹਿਤ ਬੁਲਾ ਲਿਆ ਅਤੇ ਭਾਂਤ ਭਾਂਤ ਦੇ ਪਕਵਾਨ ਪਕਵਾਏ। ਉਸ
ਵਿਚ ਜ਼ਹਿਰ ਘੋਲ ਕੇ ਪਾ ਦਿੱਤੀ ਅਤੇ ਇਸ ਤਰ੍ਹਾਂ ਰਾਜੇ ਨੂੰ ਮਾਰ ਹੀ ਦਿੱਤਾ।੫।

ਜਦੋਂ ਰਾਜਾ (ਅਤੇ ਹੋਰ) ਮਰ ਗਏ, ਤਦੋਂ ਹੀ ਰਸੋਈਏ ਨੂੰ ਪਕੜ ਲਿਆ। ਉਹੀ ਭੋਜਨ
(‘ਤਾਮ’) ਲੈ ਕੇ ਉਸ ਨੂੰ ਖੁਆਇਆ ਅਤੇ ਉਸ ਨੂੰ ਉਥੇ ਹੀ ਮਾਰ ਦਿੱਤਾ।੬।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ੫੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੫੮। ੧੦੭੨। ਚਲਦਾ।*

ਚੌਪਈ

ਨਕੋਦਰ ਸ਼ਹਿਰ ਵਿਚ ਇਕ ਬਨੀਆ ਰਹਿੰਦਾ ਸੀ। ਸਭ ਲੋਕ ਉਸ ਦੇ ਘਰ ਦੇ
ਇਸਤਰੀਆਂ ਕਹਿੰਦੇ ਸਨ। (ਇਕ ਦਾ ਨਾਂ) ਲਾਡਮ ਕੁਅਰਿ ਸੀ (ਅਤੇ ਦੂਜੀ ਦਾ ਨਾਂ)
ਸੁਹਾਗਮ ਦੇਈ ਸੀ। ਉਨ੍ਹਾਂ ਤੋਂ ਬਹੁਤ ਇਸਤਰੀਆਂ ਸਿਖਿਆ ਲੈਂਦੀਆਂ ਸਨ।੧।

(ਉਹ) ਬਨੀਆ ਕਿਸੇ ਹੋਰ ਦੇਸ਼ ਨੂੰ ਗਿਆ ਅਤੇ ਉਨ੍ਹਾਂ ਦੇਹਾਂ ਨੂੰ (ਵਿਯੋਗ ਦਾ) ਬਹੁਤ
ਦੁਖ ਹੋਇਆ। (ਉਸ ਨੇ) ਪਰਦੇਸ ਵਿਚ ਬਹੁਤ ਸਮਾ ਗੁਜ਼ਾਰਿਆ ਅਤੇ ਖਟ ਕਮਾ ਕੇ ਦੇਸ਼
ਨੂੰ ਪਰਤਿਆ।੨।

ਕਿਤਨਿਆਂ ਦਿਨਾਂ ਤੋਂ ਬਾਦ ਬਨੀਆ ਘਰ ਆਇਆ ਸੀ। ਦੋਹਾਂ ਇਸਤਰੀਆਂ ਨੇ
ਪਕਵਾਨ ਪਕਾਏ। ਉਹ (ਇਕ) ਸੋਚਦੀ ਮੇਰੇ ਘਰ ਆਵੇਗਾ ਅਤੇ ਉਹ (ਦੂਜੀ) ਸੋਚਦੀ ਕਿ
ਮੇਰੇ ਘਰ ਖਾਣਾ ਖਾਵੇਗਾ।੩।

ਏਕ ਗਾਵ ਬਨਿਆ ਰਹਿ ਗਯੋ। ਆਵਤ ਚੋਰ ਤ੍ਰਿਯਨ ਕੇ ਭਯੋ।
ਜਾਗਤ ਹੋਰਿ ਤ੍ਰਿਯਹਿ ਨਹਿ ਆਯੋ। ਦੁਤਿਯ ਤ੍ਰਿਯਾ ਕੇ ਘਰ ਕੋ ਧਾਯੋ। ੪।

ਤ੍ਰਿਯ ਜਾਨ੍ਯੋ ਮੇਰੇ ਪਤਿ ਆਏ। ਮਮ ਘਰ ਤੇ ਹਟਿ ਯਾ ਕੇ ਧਾਏ।
ਦੋਊ ਚਲੀ ਹਮ ਪਤਿਹਿ ਹਟੈ ਹੈ। ਮੋਰਿ ਆਪਨੇ ਧਾਮ ਲਯੈ ਹੈ। ੫।

ਦੋਹਰਾ

ਦੋਊ ਤ੍ਰਿਯ ਧਾਵਤ ਭਈ ਅਧਿਕ ਕੋਪ ਮਨ ਕੀਨ।
ਤਸਕਰ ਕੇ ਪਤਿ ਜਾਨਿ ਕੈ ਦੁਹੁ ਤ੍ਰਿਯਨ ਗਹਿ ਲੀਨ। ੬।
ਤਸਕਰ ਕੇ ਪਤਿ ਭਾਵ ਤੇ ਦੇਖਿਯੋ ਦਿਯਾ ਜਰਾਇ।
ਚੋਰ ਜਾਨਿ ਕੁਟਵਾਰ ਕੇ ਦੀਨੋ ਧਾਮ ਪਠਾਇ। ੭। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਉਨਸਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੫੯। ੧੦੮੪। ਅਫ਼ਜ਼ੀ।*

ਦੋਹਰਾ

ਰਾਜਾ ਰਨਬੰਭੋਰ ਕੋ ਜਾ ਕੋ ਪ੍ਰਬਲ ਪ੍ਰਤਾਪ।
ਰਾਵ ਰੰਕ ਜਾ ਕੋ ਸਦਾ ਨਿਸ ਦਿਨ ਜਾਪਹਿ ਜਾਪ। ੧।
ਰੰਗ ਰਾਇ ਤਾ ਕੀ ਤ੍ਰਿਯਾ ਅਤਿ ਜੋਬਨ ਤਿਹ ਅੰਗ।
ਰਾਜਾ ਕੋ ਪ੍ਰਯਾਰੀ ਰਹੈ ਜਿਹ ਲਖਿ ਲਜੈ ਅਨੰਗ। ੨।
ਏਕ ਦਿਵਸ ਤਿਹ ਰਾਵ ਨੈ ਸੁਭ ਉਪਬਨ ਮੈ ਜਾਇ।
ਰੰਗ ਰਾਇ ਸੁਤ ਮਾਨਿ ਕੈ ਲੀਨੀ ਕੰਠ ਲਗਾਇ। ੩।
ਰੰਗ ਰਾਇ ਸੋ ਰਾਇ ਤਬ ਐਸੇ ਕਹੀ ਬਨਾਇ।
ਜ੍ਯੋ ਇਸਤ੍ਰੀ ਦ੍ਰੈ ਮੈ ਗਹੀ ਤੋਹਿ ਨ ਨਰ ਗਹਿ ਜਾਇ। ੪।

ਚੌਪਈ

ਕੇਤਕ ਦਿਵਸ ਬੀਤ ਜਬ ਗਏ। ਰੰਗ ਰਾਇ ਸਿਮਰਨ ਬਚ ਭਏ।
ਏਕ ਪੁਰਖ ਸੋ ਨੇਹ ਲਗਾਯੋ। ਬਿਨਾ ਸਮਸ ਜਾ ਕੋ ਲਖਿ ਪਾਯੋ। ੫।
ਨਾਰੀ ਕੋ ਤਿਹ ਭੇਸ ਬਨਾਯੋ। ਰਾਜਾ ਸੋ ਇਹ ਭਾਤਿ ਜਤਾਯੋ।
ਗ੍ਰਿਹ ਤੇ ਬਹਿਨਿ ਹਮਾਰੀ ਆਈ। ਹਮ ਤੁਮ ਚਲਿ ਤਿਹ ਕਰੈ ਬਡਾਈ। ੬।

ਦੋਹਰਾ

ਟਰਿ ਆਗੇ ਤਿਹ ਲੀਜਿਐ ਬਹੁ ਕੀਜੈ ਸਨਮਾਨ।
ਮੇਰੇ ਢਿਗ ਬੈਠਾਰਿਯੈ ਅਮਿਤ ਦਰਬੁ ਦੈ ਦਾਨ। ੭।
ਤਿਹ ਨ੍ਰਿਪ ਟਰਿ ਆਗੈ ਲਿਯੋ ਬੈਠਾਰਿਯੋ ਤ੍ਰਿਯ ਤੀਰ।
ਅਤਿ ਧਨੁ ਦੈ ਆਦਰੁ ਕਰਿਯੋ ਭਏ ਤ੍ਰਿਯਨ ਕੀ ਭੀਰ। ੮।
ਜਬ ਰਾਜਾ ਢਿਗ ਬੈਠ੍ਯੋ ਤਬ ਦੁਹੁਅਨ ਲਪਟਾਇ।
ਕੂਕਿ ਕੂਕਿ ਰੋਵਤ ਭਈ ਅਧਿਕ ਸਨੇਹ ਬਢਾਇ। ੯।

(ਰਸਤੇ ਵਿਚ) ਬਨੀਆ ਇਕ ਪਿੰਡ ਵਿਚ ਟਿਕ ਗਿਆ। ਉਧਰ ਇਸਤਰੀਆਂ ਨੂੰ ਚੋਰ ਆ ਪਿਆ। ਉਸ ਨੇ (ਇਕ) ਇਸਤਰੀ ਨੂੰ ਜਾਗਦਿਆਂ ਵੇਖ ਕੇ (ਉਸ ਦੇ ਘਰ) ਨ ਆਇਆ ਅਤੇ ਦੂਜੀ ਇਸਤਰੀ ਦੇ ਘਰ ਵਲ ਚਲਾ ਗਿਆ।੪।

ਉਸ ਇਸਤਰੀ ਨੇ ਸਮਝਿਆ ਕਿ ਮੇਰਾ ਪਤੀ ਆਇਆ ਹੈ ਅਤੇ ਮੇਰੇ ਘਰ ਤੋਂ ਹਟ ਕੇ ਉਸ ਦੇ ਘਰ ਵਲ ਗਿਆ ਹੈ। ਦੋਵੇਂ ਚਲ ਪਈਆਂ ਕਿ ਅਸੀਂ ਪਤੀ ਨੂੰ (ਦੂਜੀ ਦੇ ਘਰ ਵਲ ਜਾਣ ਤੋਂ) ਰੋਕੀਏ ਅਤੇ ਮੋੜ ਕੇ ਆਪਣੇ ਘਰ ਵਲ ਲੈ ਆਈਏ।੫।

ਦੋਹਰਾ

ਦੋਵੇਂ ਇਸਤਰੀਆਂ ਬਹੁਤ ਕ੍ਰੋਧ ਕਰ ਕੇ ਚਲ ਪਈਆਂ ਅਤੇ ਚੋਰ ਨੂੰ ਪਤੀ ਸਮਝ ਕੇ ਦੋਹਾਂ ਨੇ ਪਕੜ ਲਿਆ।੬। (ਉਨ੍ਹਾਂ ਇਸਤਰੀਆਂ ਨੇ) ਦੀਵਾ ਜਗਾ ਕੇ ਚੋਰ ਨੂੰ ਪਤੀ ਭਾਵ ਨਾਲ ਵੇਖਿਆ, (ਪਰ) ਚੋਰ ਸਮਝ ਕੇ ਕੌਤਵਾਲ ਦੇ ਘਰ (ਭਾਵ ਬੰਦੀਖਾਨੇ) ਭੇਜ ਦਿੱਤਾ।੭।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ਪਦਵੇਂ ਚਰਿਤ੍ਰ ਸਦੀ ਸਮਾਪਤੀ,
ਸਭ ਸੁਭ ਹੈ। ਪਦ। ੧੦੮੪। ਚਲਦਾ।*

ਦੋਹਰਾ

ਰਨਥੰਬੋਰ ਦਾ ਬੜੇ ਪ੍ਰਤਾਪ ਵਾਲਾ ਰਾਜਾ ਸੀ ਜਿਸ ਦਾ ਅਮੀਰ ਗਰੀਬ ਰਾਤ ਦਿਨ ਜਾਪ ਜਪਦੇ ਰਹਿੰਦੇ ਸਨ।੧। ਰੰਗ ਰਾਇ ਉਸ ਦੀ ਪਤਨੀ ਸੀ ਜੋ ਬਹੁਤ ਜੋਬਨਵਤੀ ਸੀ। ਉਹ ਰਾਜੇ ਨੂੰ ਪਿਆਰੀ ਸੀ। ਉਸ ਨੂੰ ਵੇਖ ਕੇ ਕਾਮ ਦੇਵ ਵੀ ਲਜਾਉਂਦਾ ਸੀ।੨।

ਇਕ ਸੁਭ ਦਿਨ ਰਾਜੇ ਨੇ ਬਾਗ ਵਿਚ ਜਾ ਕੇ ਰੰਗ ਰਾਇ ਨੂੰ ਸੁਤੀ ਹੋਈ ਸਮਝ ਕੇ ਗਲੇ ਨਾਲ ਲਗਾ ਲਿਆ।੩। ਰਾਜੇ ਨੇ ਰੰਗ ਰਾਇ ਨੂੰ ਤਦ ਇਸ ਤਰ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੈਂ ਦੇ ਇਸਤਰੀਆਂ ਨੂੰ ਵਸ ਵਿਚ ਕੀਤਾ ਹੋਇਆ ਹੈ, (ਉਸ ਤਰ੍ਹਾਂ) ਤੂੰ (ਦੇ) ਮਰਦਾਂ ਨੂੰ ਵਸ ਵਿਚ ਨਹੀਂ ਕਰ ਸਕਦੀ।੪।

ਚੌਪਈ

ਜਦ ਕੁਝ ਸਮਾਂ ਬੀਤ ਗਿਆ ਤਾਂ ਰੰਗ ਰਾਇ ਨੂੰ (ਰਾਜੇ ਦਾ) ਬੋਲ ਯਾਦ ਆ ਗਿਆ। (ਉਸ ਨੇ) ਦਾੜ੍ਹੀ ਮੁੱਛਾਂ ਤੋਂ ਬਿਨਾ ਇਕ ਪੁਰਸ਼ ਨੂੰ ਵੇਖ ਕੇ ਉਸ ਨਾਲ ਪ੍ਰੇਮ ਲਗਾ ਲਿਆ।੫।

ਉਸ ਦਾ ਨਾਰੀ ਵਰਗਾ ਭੋਸ ਬਣਾਇਆ ਅਤੇ ਰਾਜੇ ਨੂੰ ਇਸ ਤਰ੍ਹਾਂ ਕਿਹਾ ਕਿ ਘਰੋਂ ਮੇਰੀ ਭੈਣ ਆਈ ਹੈ, ਮੈਂ ਤੇ ਤੁਸੀਂ ਚਲ ਕੇ ਉਸ ਦੀ ਵਡਿਆਈ ਕਰੀਏ। ੬।

ਦੋਹਰਾ

ਉਸ ਨੂੰ ਅਗੇ ਜਾ ਕੇ ਮਿਲੀਏ ਅਤੇ ਉਸ ਦਾ ਬਹੁਤ ਸਨਮਾਨ ਕਰੀਏ। ਉਸ ਨੂੰ ਮੇਰੇ ਕੋਲ ਬਿਠਾ ਕੇ ਬਹੁਤ ਸਾਰਾ ਧਨ ਦਾਨ ਦਿਓ।੭। ਰਾਜੇ ਨੇ ਅਗੇ ਹੋ (ਉਸ ਦਾ) ਸਵਾਗਤ ਕੀਤਾ ਅਤੇ (ਆਪਣੀ) ਇਸਤਰੀ ਦੇ ਕੋਲ ਬਿਠਾ ਦਿੱਤਾ। ਬਹੁਤ ਸਾਰਾ ਧਨ ਦੇ ਕੇ ਉਸ ਦਾ ਆਦਰ ਕੀਤਾ ਅਤੇ ਉਥੇ (ਮਿਲਣ ਵਾਲੀਆਂ) ਇਸਤਰੀਆਂ ਦੀ ਭੀੜ ਲਗ ਗਈ।੮। ਜਦ ਰਾਜਾ ਕੋਲ ਬੈਠ ਗਿਆ ਤਾਂ ਦੋਵੇਂ (ਇਸਤਰੀਆਂ) ਲਿਪਟ ਗਈਆਂ ਅਤੇ ਅਧਿਕ ਸਨੇਹ ਵਧਾ ਕੇ ਕੂਕਦੀਆਂ ਹੋਈਆਂ ਰੋਣ ਲਗ ਗਈਆਂ।੯।

ਰੰਗ ਰਾਇ ਤਿਹ ਪੁਰਖ ਕੇ ਤ੍ਰਿਯ ਕੇ ਭੇਸ ਸੁਧਾਰਿ।
 ਦਛਿਨੰਗ ਰਾਜਾ ਲਯੋ ਬਾਮੈ ਅੰਗ ਸੁ ਯਾਰ। ੧੦।
 ਯਹ ਭਗਨੀ ਤੇ ਪ੍ਰਾਨ ਪਤਿ ਯਾ ਤੇ ਪ੍ਰੀਤਮ ਕੋਨ।
 ਦਿਨ ਦੇਖਤ ਤ੍ਰਿਯ ਛਲਿ ਗਈ ਜਿਹ ਲਖਿ ਭਜਿਯੈ ਮੋਨ। ੧੧।
 ਅਤਿਭੁਤ ਗਤਿ ਬਨਿਤਾਨ ਕੀ ਜਿਨੈ ਨ ਪਾਵੈ ਕੋਇ।
 ਭੇਦ ਸੁਰਾਸੁਰ ਨ ਲਹੈ ਜੋ ਚਾਹੈ ਸੋ ਹੋਇ। ੧੨। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਾਠਵੇ ਚਰਿਤ੍ਰ ਸਮਾਪਤਮ
 ਸੁਤ ਸੁਭਮ ਸੁਤ। ੬੦। ੧੦੮੬। ਅਫਜ਼ੁ।*

ਚੌਪਈ

ਬਨਿਯੋ ਗ੍ਰਾਰਿਏਰ ਕੇ ਮਾਹੀ। ਘਰ ਧਨ ਬਹੁ ਖਰਚਤ ਕਛੁ ਨਾਹੀ।
 ਤਾ ਕੋ ਘਰ ਤਸਕਰ ਇਕ ਆਯੋ। ਤਿਨ ਸਾਹੁਨਿ ਸੋ ਬਚਨ ਸੁਨਾਯੋ। ੧।
 ਬਨਿਕ ਬੋਲਿ ਸਾਹੁਨਿ ਸੋ ਭਾਖੁਯੋ। ਰਾਮ ਹਮੇ ਨਿਪੂਤ ਕਰਿ ਰਾਖੁਯੋ।
 ਧਨ ਬਹੁ ਧਾਮ ਕਾਮ ਕਿਹ ਆਵੈ। ਪੁਤ੍ਰ ਬਿਨਾ ਮੁਰ ਬੰਸ ਲਜਾਵੈ। ੨।

ਦੋਹਰਾ

ਸੁਨੁ ਸਾਹੁਨਿ ਹਮਰੇ ਬਿਧਹਿ ਪੂਤ ਨ ਦੀਨਾ ਧਾਮ।
 ਚੋਰਹੁ ਸੁਤ ਕੈ ਰਾਖਿਯੈ ਜੋ ਹਯਾ ਲਯਾਵੈ ਰਾਮ। ੩।

ਚੌਪਈ

ਚੋਰਹੁ ਹੋਇ ਪੂਤ ਕਰਿ ਰਾਖੋ। ਤਾ ਤੇ ਕਛੁ ਨ ਮੁਖ ਤੇ ਭਾਖੋ।
 ਸਾਹੁਨਿ ਸਹਿਤ ਬਨਿਕ ਜਬ ਮਰਿ ਹੈ। ਹਮਰੇ ਕਵਨ ਦਰਬੁ ਲੈ ਕਰਿ ਹੈ। ੪।
 ਯਹ ਜਬ ਭਨਕ ਚੋਰ ਸੁਨਿ ਪਾਈ। ਫੂਲਿ ਗਯੋ ਬਸਤ੍ਰਨ ਨਹਿ ਮਾਈ।
 ਜਾਇ ਬਨਿਕ ਕੋ ਪੂਤ ਕਹੈ ਹੋ। ਯਾ ਕੈ ਮਰੇ ਸਕਲ ਧਨ ਲੈਹੋ। ੫।

ਤਬ ਲੋ ਚੋਰ ਦ੍ਰਿਸਟਿ ਪਰ ਗਯੋ। ਅਧਿਕ ਬਨਿਕ ਕੇ ਆਨੰਦ ਭਯੋ।
 ਪਲ੍ਹਯੋ ਪਲ੍ਹਯੋ ਸੁਤੁ ਬਿਧਿ ਦੀਨੋ। ਤਾ ਕੋ ਪੂਤ ਪੂਤ ਕਹਿ ਲੀਨੋ। ੬।

ਖਾਟ ਉਪਰ ਤਸਕਰਹਿ ਬੈਠਾਯੋ। ਭਲੇ ਭਲੇ ਪਕਵਾਨ ਖਵਾਯੋ।
 ਪੂਤ ਪੂਤ ਕਹਿ ਸਾਹੁਨਿ ਧਾਈ। ਸਾਹੁ ਚਉਤਰੇ ਜਾਇ ਜਤਾਈ। ੭।

ਦੋਹਰਾ

ਪੰਚ ਪਯਾਦੇ ਸੰਗ ਲੈ ਚੋਰਹਿ ਦਯੋ ਦਿਖਾਇ।
 ਇਹ ਪੈਂਡੇ ਆਯੋ ਹੁਤੋ ਮੈ ਸੁਤ ਕਹਿਯੋ ਬੁਲਾਇ। ੮।

ਰੰਗ ਰਾਇ ਨੇ ਉਸ ਪੁਰਸ਼ ਦਾ ਚੰਗੀ ਤਰ੍ਹਾਂ ਇਸਤਰੀ ਵਾਲਾ ਭੋਸ ਬਣਾ ਦਿੱਤਾ। ਸਜੇ ਪਾਸੇ ਰਾਜੇ ਨੂੰ ਅਤੇ ਖਬੇ ਪਾਸੇ ਯਾਰ ਨੂੰ ਬਿਠਾਇਆ। ੧੦। ਇਹ ਮੇਰੀ ਭੈਣ ਹੈ ਅਤੇ ਤੁਸੀਂ ਪ੍ਰਾਣ-ਪਤੀ ਹੋ। ਇਸ ਤੋਂ ਵਧ ਮੈਨੂੰ ਪਿਆਰਾ ਕੌਣ ਹੈ? ਦਿਨ ਨੂੰ ਵੇਖਦਿਆਂ ਵੇਖਦਿਆਂ ਇਸਤਰੀ ਨੇ ਛਲ ਲਿਆ। ਇਸ ਨੂੰ ਵੇਖ ਕੇ ਚੁਪ ਰਹਿਣਾ ਹੀ ਉਚਿਤ ਹੈ। ੧੧। ਇਸਤਰੀਆਂ ਦੀ ਸਥਿਤੀ ਬੜੀ ਅਸਚਰਜਮਈ ਹੈ, ਜਿਸ ਨੂੰ ਕੋਈ ਵੀ ਪਾ ਨਹੀਂ ਸਕਦਾ। (ਉਨ੍ਹਾਂ ਦਾ) ਭੇਦ ਦੈਂਤ ਅਥਵਾ ਦੇਵਤਾ, ਕੋਈ ਵੀ ਨਹੀਂ ਪਾ ਸਕਦਾ। (ਉਹ) ਜੋ ਚਾਹੁੰਦੀਆਂ ਹਨ, ਉਹੀ ਹੁੰਦਾ ਹੈ। ੧੨।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਹਾਡੇ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ੬੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੦। ੧੦੯੬। ਚਲਦਾ।

ਚੌਪਈ

ਗਵਾਲੀਅਰ ਵਿਚ ਇਕ ਬਨੀਆ (ਰਹਿੰਦਾ) ਸੀ। (ਉਸ ਦੇ) ਘਰ ਬਹੁਤ ਧਨ ਸੀ, ਪਰ ਖਰਚਦਾ ਕੁਝ ਵੀ ਨਹੀਂ ਸੀ। ਉਸ ਦੇ ਘਰ ਇਕ ਚੋਰ ਆ ਗਿਆ। (ਤਦ) ਉਸ ਨੇ ਸ਼ਾਹਣੀ ਨੂੰ ਕਿਹਾ। ੧।

ਬਨੀਏ ਨੇ ਸ਼ਾਹਣੀ ਨੂੰ ਆਖਿਆ। ਪਰਮਾਤਮਾ ਨੇ ਸਾਨੂੰ ਨਿਪੁਤਾ ਰਖਿਆ ਹੈ। ਸਾਡੇ ਘਰ ਦਾ ਬਹੁਤ ਧਨ ਕਿਸ ਕੰਮ ਆਵੇਗਾ। ਪੁੱਤਰ ਤੋਂ ਬਿਨਾ ਮੇਰਾ ਬੰਸ ਲਜਾਉਂਦਾ ਹੈ। ੨।
ਦੌਹਰਾ

ਹੇ ਸ਼ਾਹਣੀ! ਸੁਣ, ਸਾਡੇ ਘਰ ਵਿਧਾਤਾ ਨੇ ਪੁੱਤਰ ਨਹੀਂ ਦਿੱਤਾ। ਜੇ ਪਰਮਾਤਮਾ ਇਥੇ ਚੋਰ ਨੂੰ ਵੀ ਲੈ ਆਏ (ਤਾਂ ਉਸ ਨੂੰ ਵੀ ਅਸੀਂ) ਪੁੱਤਰ ਬਣਾ ਕੇ ਰਖ ਲਵਾਂਗੇ। ੩।

ਚੌਪਈ

ਚੋਰ ਹੋਏ (ਤਾਂ) ਉਸ ਨੂੰ ਵੀ ਪੁੱਤਰ ਬਣਾ ਕੇ ਰਖ ਲਵਾਂਗੇ ਅਤੇ ਮੁਖ ਤੋਂ ਕੁਝ ਨਹੀਂ ਕਹਾਂਗੇ। ਸ਼ਾਹਣੀ ਸਹਿਤ ਜਦ ਬਨੀਆ ਮਰੇਗਾ ਤਾਂ ਸਾਡੇ ਧਨ ਦਾ ਕੋਈ ਕੀ ਕਰੇਗਾ। ੪।

ਜਦੋਂ ਚੋਰ ਨੂੰ ਇਸ ਗੱਲ ਦੀ ਭਿਣਕ ਪਈ ਤਾਂ ਉਹ ਫੁਲ ਗਿਆ ਅਤੇ ਆਪਣੇ ਬਸਤ੍ਰਾਂ ਵਿਚ ਨ ਸਮਾਇਆ। ਜਾ ਕੇ ਬਨੀਏ ਦਾ ਪੁੱਤਰ ਅਖਵਾਂਦਾ ਹਾਂ ਅਤੇ ਇਸ ਦੇ ਮਰਨ ਉਤੇ ਸਾਰਾ ਧਨ ਪ੍ਰਾਪਤ ਕਰਦਾ ਹਾਂ। ੫।

ਤਦ ਤਕ ਬਨੀਏ ਦੀ ਨਜ਼ਰ ਚੋਰ ਉਤੇ ਪਈ ਅਤੇ ਉਹ ਬਹੁਤ ਆਨੰਦਿਤ ਹੋ ਗਿਆ। ਪਰਮਾਤਮਾ ਨੇ ਪਲਿਆ ਪੋਸਿਆ ਪੁੱਤਰ ਬਖਸ਼ਿਆ ਹੈ ਅਤੇ ਉਸ ਨੂੰ 'ਪੁੱਤਰ ਪੁੱਤਰ' ਕਹਿ ਕੇ ਪ੍ਰਵਾਨ ਕਰ ਲਿਆ। ੬।

ਚੋਰ ਨੂੰ ਮੰਜੀ ਉਤੇ ਬਿਠਾ ਲਿਆ। ਉਸ ਨੂੰ ਚੰਗਾ ਚੰਗਾ ਭੋਜਨ ਖਵਾਇਆ। ਪੁੱਤਰ ਪੁੱਤਰ ਕਰਦੀ ਸ਼ਾਹਣੀ ਵੀ ਆ ਗਈ ਅਤੇ ਬਨੀਏ ਨੇ (ਘਰ ਦੇ) ਚੌਬੂਤਰੇ (ਉਤੇ) ਜਾ ਕੇ (ਸਭ ਨੂੰ) ਦਸਿਆ। ੭।

ਦੌਹਰਾ

ਪੰਜ ਪਿਆਦੇ (ਸਿਪਾਹੀ) ਨਾਲ ਲੈ ਕੇ (ਉਨ੍ਹਾਂ ਨੂੰ) ਚੋਰ ਵਿਖਾ ਦਿੱਤਾ। ਇਹ ਰਸਤੇ ਵਿਚ ਆ ਰਿਹਾ ਸੀ, ਮੈਂ ਇਸ ਨੂੰ ਬੁਲਾ ਕੇ ਪੁੱਤਰ ਬਣਾ ਲਿਆ ਹੈ। ੮।

ਚੌਪਈ

ਅਮਿਤ ਦਰਬੁ ਹਮਰੇ ਬਿਧਿ ਦਯੋ। ਪੂਤ ਨ ਧਾਮ ਹਮਾਰੇ ਭਯੋ।
ਯਾ ਕਉ ਹਮ ਕਹਿ ਪੂਤ ਉਚਾਰੋ। ਤਾ ਤੇ ਤੁਮ ਮਿਲਿ ਕੈ ਨਹਿ ਮਾਰੋ। ੯।

ਪੂਤ ਪੂਤ ਬਨਿਯਾ ਕਹਿ ਰਹਿਯੋ। ਪੰਚ ਪਯਾਦਨ ਤਸਕਰ ਗਹਿਯੋ।
ਤਾ ਕੋ ਕਹਿਯੋ ਏਕ ਨਹਿ ਕੀਨੋ। ਲੈ ਤਸਕਰ ਫਾਸੀ ਸੋ ਦੀਨੋ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੧। ੧੧੦੬। ਅਫਜ਼ੁ।

ਦੋਹਰਾ

ਮਹਾ ਸਿੰਘ ਕੇ ਘਰ ਬਿਥੈ ਤਸਕਰ ਰਹੈ ਅਪਾਰ।
ਨਿਤਿਪ੍ਰਤਿ ਤਾ ਕੋ ਲ੍ਯਾਵਹੀ ਅਧਿਕ ਖਜਾਨੇ ਮਾਰਿ। ੧।

ਚੌਪਈ

ਹਰਨ ਦਰਬੁ ਤਸਕਰ ਚਲਿ ਆਯੋ। ਸੋ ਗਹਿ ਲਯੋ ਜਾਨ ਨਹਿ ਪਾਯੋ।
ਮਹਾ ਸਿੰਘ ਤਾ ਕੋ ਯੋ ਕਹਿਯੋ। ਤੁਮ ਅਪਨੇ ਚਿਤ ਮੈ ਦ੍ਰਿੜ ਰਹਿਯੋ। ੨।

ਦੋਹਰਾ

ਤੁਮਰੇ ਸਿਰ ਪਰ ਕਾਢਿ ਕੈ ਠਾਢੇ ਹੂੰ ਤਰਵਾਰਿ।
ਤੁਮ ਡਰਿ ਕਛੁ ਨ ਉਚਾਰਿਯੋ ਲੈ ਹੋ ਜਿਯਤ ਉਬਾਰਿ। ੩।

ਚੌਪਈ

ਤੁਮ ਕੋ ਮਾਰਨ ਕੋ ਲੈ ਜੈਹੈ। ਕਾਢਿ ਭਗਵੰਤੀ ਠਾਢੇ ਹੂੰ ਹੈ।
ਢੀਠਤੁ ਆਪਨ ਚਿਤ ਮੈ ਗਹਿਯਹੁ। ਤ੍ਰਾਸ ਮਾਨਿ ਕਛੁ ਤਿਨੈ ਨ ਕਹਿਯਹੁ। ੪।

ਦੋਹਰਾ

ਤਾ ਕੋ ਢੀਠ ਬਧਾਇ ਕੈ ਕਾਢਿ ਲਈ ਤਰਵਾਰਿ।
ਤੁਰਤ ਘਾਵ ਤਾ ਕੋ ਕਿਯੋ ਹਨਤ ਨ ਲਾਗੀ ਬਾਰਿ। ੫।
ਤਾ ਕੋ ਹਨਿ ਡਾਰਤ ਭਯੋ ਕਛੁ ਨ ਪਾਯੋ ਖੇਦ।
ਗਾਵ ਸੁਖੀ ਅਪਨੇ ਬਸਿਯੋ ਕਿਨੂੰ ਨ ਜਾਨ੍ਯੋ ਭੇਦ। ੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਾਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੨। ੧੧੧੨। ਅਫਜ਼ੁ।

ਚੌਪਈ

ਪ੍ਰਬਲ ਸਿੰਘ ਦਫਿਨ ਕੋ ਨ੍ਰਿਪ ਬਰ। ਬਹੁ ਭਾਤਨਿ ਕੋ ਧਨ ਤਾ ਕੋ ਘਰ।
ਚਾਰੁ ਚਛੁ ਤਾ ਕੀ ਤ੍ਰਿਯ ਰਹਈ। ਜੋ ਵਹੁ ਕਹੈ ਸੁ ਰਾਜਾ ਕਰਈ। ੧।

ਚੌਪਈ

ਪਰਮਾਤਮਾ ਨੇ ਸਾਨੂੰ ਬੇਅੰਤ ਧਨ ਦਿੱਤਾ ਹੈ। ਸਾਡੇ ਘਰ ਕੋਈ ਪੁੱਤਰ ਨਹੀਂ ਹੋਇਆ ਹੈ। ਇਸ ਨੂੰ ਅਸੀਂ ਪੁੱਤਰ ਕਿਹਾ ਹੈ। (ਇਸ ਲਈ) ਤੁਸੀਂ ਇਸ ਨੂੰ ਮਿਲ ਕੇ ਨ ਮਾਰੋ।੯।

ਬਨੀਆ 'ਪੁੱਤਰ ਪੁੱਤਰ' ਕਹਿੰਦਾ ਰਿਹਾ, ਪਰ ਪੰਜ ਸਿਪਾਹੀਆਂ ਨੇ ਚੋਰ ਨੂੰ ਫੜ ਲਿਆ। ਬਨੀਏ ਦੀ ਇਕ ਨ ਮੰਨੀ ਅਤੇ ਚੋਰ ਨੂੰ ਫਾਂਸੀ ਦੇ ਦਿੱਤੀ। ੧੦।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੬੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੧। ੧੧੦੬। ਚਲਦਾ।*

ਦੋਹਰਾ

ਮਹਾ ਸਿੰਘ ਦੇ ਘਰ ਵਿਚ ਬਹੁਤ ਚੋਰ ਰਹਿੰਦੇ ਸਨ। ਨਿੱਤ ਪ੍ਰਤਿ ਬਹੁਤ ਖਜ਼ਾਨੇ (ਧਨ ਦੌਲਤ) ਲੁਟ ਕੇ ਉਸ ਨੂੰ ਲਿਆ ਕੇ ਦਿੰਦੇ।੧।

ਚੌਪਈ

ਇਕ ਚੋਰ ਧਨ ਚੁਰਾਉਣ ਲਈ (ਉਥੇ) ਆ ਗਿਆ। ਉਸ ਨੂੰ (ਮਹਾ ਸਿੰਘ ਨੇ) ਪਕੜ ਲਿਆ ਅਤੇ ਜਾਣ ਨ ਦਿੱਤਾ। ਮਹਾ ਸਿੰਘ ਨੇ ਉਸ ਨੂੰ ਇਸ ਤਰ੍ਹਾਂ ਕਿਹਾ -- ਤੂੰ ਆਪਣੇ ਚਿਤ ਵਿਚ ਪੱਕਾ ਰਹੀਂ।੨।

ਦੋਹਰਾ

ਤੇਰੇ ਸਿਰ ਉਤੇ (ਸਿਪਾਹੀ) ਤਲਵਾਰ ਕਢ ਕੇ ਖੜੋਤੇ ਹੋਣਗੇ ਪਰ ਤੂੰ ਡਰ ਕੇ ਕੁਝ ਨ ਬੋਲੀਂ, ਮੈਂ ਤੈਨੂੰ ਜੀਉਂਦਾ ਬਚਾ ਲਵਾਂਗਾ।੩।

ਚੌਪਈ

ਤੈਨੂੰ ਮਾਰਨ ਲਈ ਲੈ ਜਾਣਗੇ। ਤਲਵਾਰਾਂ ਕਢ ਕੇ ਖੜੋਤੇ ਹੋਣਗੇ। (ਤੂੰ) ਆਪਣੇ ਚਿਤ ਵਿਚ ਦ੍ਰਿੜ੍ਹ ਰਹੀਂ ਅਤੇ ਡਰ ਮੰਨ ਕੇ ਉਨ੍ਹਾਂ ਨੂੰ ਕੁਝ ਨ ਕਹੀਂ।੪।

ਦੋਹਰਾ

ਉਸ ਤੋਂ ਬਹੁਤ ਢੀਠਾਈ ਕਰਵਾ ਕੇ ਤਲਵਾਰ ਕਢ ਲਈ ਅਤੇ ਉਸ ਉਤੇ ਤੁਰਤ ਵਾਰ ਕਰ ਦਿੱਤਾ ਅਤੇ ਮਾਰਨ ਵਿਚ ਜ਼ਰਾ ਦੇਰ ਨ ਲਗੀ।੫।

ਉਸ ਨੂੰ ਮਾਰ ਕੇ ਜ਼ਰਾ ਜਿੰਨਾ ਵੀ ਦੁਖੀ ਨ ਹੋਇਆ। (ਉਹ) ਆਪਣੇ ਪਿੰਡ ਵਿਚ ਸੁਖੀ ਵਸਣ ਲਗਾ ਅਤੇ ਉਸ ਦਾ ਭੇਦ ਕਿਸੇ ਨੇ ਵੀ ਨ ਪਾਇਆ। ੬।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੬੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੨। ੧੧੧੨। ਚਲਦਾ।*

ਚੌਪਈ

ਦੱਖਣ ਵਿਚ (ਇਕ) ਪ੍ਰਬਲ ਸਿੰਘ ਰਾਜਾ ਸੀ। ਉਸ ਦੇ ਘਰ ਕਈ ਤਰ੍ਹਾਂ ਦਾ ਧਨ ਸੀ। ਉਸ ਦੇ ਘਰ 'ਚਾਰੂ ਚਛੂ' ਨਾਂ ਵਾਲੀ ਇਸਤਰੀ ਰਹਿੰਦੀ ਸੀ। ਜੋ ਉਹ ਕਹਿੰਦੀ, ਉਹੀ ਰਾਜਾ ਕਰਦਾ।੧।

ਅਤਿ ਸੁੰਦਰਿ ਵਹੁ ਨਾਰਿ ਸੁਨੀਜੈ। ਤਾ ਕੋ ਪਟਤਰ ਕਾ ਕੋ ਦੀਜੈ।
ਰਾਜਾ ਅਧਿਕ ਪ੍ਰਯਾਰ ਤਿਹ ਰਾਖੈ। ਕਟੁ ਬਚ ਕਦੀ ਨ ਮੁਖ ਤੇ ਭਾਖੈ। ੨।

ਬੰਗਸ ਕੇ ਰਾਜੇ ਕਹਲਾਵੈ। ਭਾਤਿ ਭਾਤਿ ਕੇ ਭੋਗ ਕਮਾਵੈ।
ਇਕ ਸੁੰਦਰ ਨਰ ਰਾਨੀ ਲਹਿਯੋ। ਤਬ ਹੀ ਆਨਿ ਮੈਨ ਤਿਹ ਗਹਿਯੋ। ੩।
ਤਾ ਸੋ ਨੇਹੁ ਰਾਨਿਯਹਿ ਕੀਨੋ। ਗ੍ਰਿਹ ਤੇ ਕਾਢਿ ਅਮਿਤ ਧਨੁ ਦੀਨੋ।
ਤਿਹ ਜਾਰਹਿ ਇਹ ਭਾਤਿ ਸਿਖਾਯੋ। ਆਪੁ ਚਰਿਤ ਇਹ ਭਾਤਿ ਬਨਾਯੋ। ੪।

ਦੋਹਰਾ

ਦਰਵਾਜੇ ਇਹ ਕੋਟ ਕੇ ਰਹਿਯੋ ਸਵੇਰੇ ਲਾਗਿ।
ਅਤਿ ਦੁਰਬਲ ਕੋ ਭੇਸ ਕਰਿ ਸਭ ਬਸਤ੍ਰਨ ਕੋ ਤ੍ਰਯਾਗਿ। ੫।

ਚੌਪਈ

ਤਾ ਕੇ ਗ੍ਰਿਹ ਜਬ ਨਿਪ ਪਗ ਧਾਰਿਯੋ। ਬਿਖੁ ਦੈ ਤਾਹਿ ਮਾਰਿ ਹੀ ਡਾਰਿਯੋ।
ਦੀਨ ਬਚਨ ਤਬ ਤ੍ਰਿਯਹਿ ਉਚਾਰੇ। ਮੋਹਿ ਤ੍ਰਯਾਗ ਗੇ ਰਾਜ ਹਮਾਰੇ। ੬।

ਮਰਤੀ ਬਾਰ ਨਿਪਤਿ ਮੁਹਿ ਕਹਿਯੋ। ਸੋ ਮੈ ਬਚਨ ਹਿੰਦੈ ਦ੍ਰਿੜ ਗਹਿਯੋ।
ਰਾਜ ਸਾਜ ਦੁਰਬਲ ਕੋ ਦੀਜੋ। ਮੋਰੇ ਕਹਿਯੋ ਮਾਨਿ ਤ੍ਰਿਯ ਲੀਜੋ। ੭।

ਦੋਹਰਾ

ਅਤਿ ਸੁੰਦਰ ਦੁਰਬਲ ਘਨੇ ਕੋਟ ਦੁਆਰੇ ਹੋਇ।
ਰਾਜ ਸਾਜ ਤਿਹ ਦੀਜਿਯਹੁ ਲਾਜ ਨ ਕਰਿਯਹੁ ਕੋਇ। ੮।

ਚੌਪਈ

ਹਮ ਤੁਮ ਕੋਟ ਦੁਆਰੇ ਜੈਹੈ। ਐਸੇ ਪੁਰਖ ਲਹੈ ਤਿਹ ਲਯੈਹੈ।
ਰਾਜ ਸਾਜ ਤਾਹੀ ਕੋ ਦੀਜੈ। ਮੋਰੇ ਬਚਨ ਸ੍ਰਵਨ ਸੁਨਿ ਲੀਜੈ। ੯।
ਮਰਤੇ ਪਤਿ ਮੁਹਿ ਬਚਨ ਉਚਾਰੇ। ਸੋ ਹੋ ਉਚਰਤ ਸਾਥ ਤੁਮਾਰੇ।
ਦਿਜ ਬਰ ਸ੍ਰਾਪ ਭੂਪ ਕੋ ਦਿਯੋ। ਤਾ ਤੇ ਭੇਖ ਰੰਕ ਕੋ ਕਿਯੋ। ੧੦।

ਦੋਹਰਾ

ਇਹੀ ਕੋਟ ਕੇ ਦ੍ਵਾਰ ਮੈ ਬਸਿਯਹੁ ਭੂਪਤਿ ਜਾਇ।
ਦੇਹਿ ਨਿਪਤਿ ਕੀ ਤ੍ਰਯਾਗ ਕੈ ਦੇਹ ਰੰਕ ਕੀ ਪਾਇ। ੧੧।
ਤਬ ਰਾਜੈ ਤਾ ਸੋ ਕਹਿਯੋ ਹੂਹੈ ਕਬੈ ਉਧਾਰ।
ਜੋ ਨਿਪ ਸੋ ਦਿਜਬਰ ਕਹਿਯੋ ਸੋ ਮੈ ਕਹੋ ਸੁਧਾਰ। ੧੨।

ਉਹ ਇਸਤਰੀ ਅਤਿ ਸੁੰਦਰ ਸੁਣੀ ਜਾਂਦੀ ਸੀ। ਉਸ ਦੀ ਤੁਲਨਾ ('ਪਟਤਰ') ਕਿਸ ਨਾਲ ਕੀਤੀ ਜਾਵੇ। ਰਾਜਾ ਉਸ ਨੂੰ ਬਹੁਤ ਪਿਆਰ ਨਾਲ ਰਖਦਾ ਸੀ। ਉਸ ਨੂੰ ਕਦੇ ਵੀ ਕੋਝੇ ਬੋਲ ਨਹੀਂ ਬੋਲਦਾ ਸੀ।੨।

ਉਹ ਬੰਗਸ ਦੇ ਰਾਜੇ ਅਖਵਾਉਂਦੇ ਸਨ ਅਤੇ ਭਾਂਤ ਭਾਂਤ ਦੇ ਭੋਗ ਕਰਦੇ ਸਨ। ਰਾਣੀ ਨੇ ਇਕ ਸੁੰਦਰ ਪੁਰਸ਼ ਵੇਖਿਆ ਅਤੇ ਤਦ ਹੀ ਕਾਮ ਦੇ ਵਸ ਹੋ ਗਈ। ੩।

ਉਸ ਨਾਲ ਰਾਣੀ ਨੇ ਪ੍ਰੇਮ ਕੀਤਾ ਅਤੇ ਘਰ ਤੋਂ ਬਹੁਤ ਸਾਰਾ ਧਨ ਕਢ ਕੇ ਦੇ ਦਿੱਤਾ। ਉਸ ਨੇ ਯਾਰ ਨੂੰ ਇਸ ਤਰ੍ਹਾਂ ਸਿਖਾਇਆ ਅਤੇ ਆਪ ਇਸ ਤਰ੍ਹਾਂ ਦਾ ਚਰਿਤ੍ਰ ਬਣਾਇਆ।੪।

ਦੋਹਰਾ

ਇਸ ਕਿਲ੍ਹੇ ਦੇ ਦਰਵਾਜ਼ੇ ਉਤੇ ਸਵੇਰ ਤੋਂ ਹੀ ਸਾਰਿਆਂ ਬਸਤ੍ਰਾਂ ਦਾ ਤਿਆਗ ਕਰ ਕੇ ਅਤੇ ਦੁਰਬਲ ਦਾ ਭੋਸ ਬਣਾ ਕੇ ਖੜੋ ਜਾਣਾ।੫।

ਚੌਪਈ

ਜਦੋਂ ਉਸ ਦੇ ਘਰ ਰਾਜੇ ਨੇ ਪੈਰ ਰਖਿਆ। ਉਸ ਨੂੰ ਜ਼ਹਿਰ ਦੇ ਕੇ ਮਾਰ ਹੀ ਦਿੱਤਾ। ਤਦ ਉਸ ਇਸਤਰੀ ਨੇ ਬੜੇ ਨਿਮਾਣੇ ਸ਼ਬਦ ਕਹੇ ਕਿ ਮੈਨੂੰ ਮੇਰੇ ਰਾਜਾ ਤਿਆਗ ਗਏ ਹਨ।੬।

ਮਰਨ ਵੇਲੇ ਰਾਜੇ ਨੇ ਮੈਨੂੰ ਕਿਹਾ ਸੀ ਅਤੇ ਉਹ ਬਚਨ ਮੈਂ ਹਿਰਦੇ ਵਿਚ ਦ੍ਰਿੜ੍ਹ ਕੀਤਾ ਹੋਇਆ ਹੈ ਕਿ (ਮੇਰਾ) ਰਾਜ ਸਾਜ ਕਿਸੇ ਗਰੀਬ (ਅਥਵਾ) ਨਿਤਾਣੇ) ਬੰਦੇ ਨੂੰ ਦੇ ਦੇਣਾ ਅਤੇ ਹੋ ਇਸਤਰੀ! ਮੇਰਾ ਕਿਹਾ ਜ਼ਰੂਰ ਮੰਨ ਲੈਣਾ।੭।

ਦੋਹਰਾ

ਜੇ ਕੋਈ ਅਤਿ ਸੁੰਦਰ ਅਤੇ ਬਹੁਤ ਗਰੀਬ (ਨਿਤਾਣਾ) ਕਿਲ੍ਹੇ ਦੇ ਦਰਵਾਜ਼ੇ ਉਤੇ ਖੜੋਤਾ ਹੋਵੇ, ਉਸ ਨੂੰ ਰਾਜ ਸਾਜ ਦੇ ਦੇਣਾ ਅਤੇ ਕੋਈ ਸੰਕੋਚ ਨ ਕਰਨਾ।੮।

ਚੌਪਈ

ਮੈਂ ਤੇ ਤੁਸੀਂ ਕਿਲ੍ਹੇ ਦੇ ਦੁਆਰ ਉਤੇ ਜਾਂਦੇ ਹਾਂ। ਜੇ ਉਥੇ ਕੋਈ ਇਸ ਤਰ੍ਹਾਂ ਦਾ ਮਨੁੱਖ ਮਿਲ ਪਏ, ਤਾਂ ਰਾਜ ਸਾਜ ਉਸ ਨੂੰ ਦੇ ਦਿਓ। ਮੇਰੀ ਇਹ ਗੱਲ ਕੰਨਾਂ ਨਾਲ ਸੁਣ ਲਵੋ।੯।

ਮਰਨ ਵੇਲੇ ਮੇਰੇ ਪਤੀ ਨੇ ਬੋਲ ਕਹੇ ਸਨ, ਉਹ ਮੈਂ ਤੁਹਾਨੂੰ ਦਸਦੀ ਹਾਂ। (ਇਕ) ਉਤਮ ਬ੍ਰਾਹਮਣ ਨੇ ਰਾਜੇ ਨੂੰ ਸਰਾਪ ਦਿੱਤਾ ਸੀ, ਇਸ ਲਈ ਉਸ ਨੇ ਗਰੀਬ ਦਾ ਭੋਸ ਧਾਰਨ ਕੀਤਾ ਹੈ।੧੦।

ਦੋਹਰਾ

ਇਸੇ ਕਿਲ੍ਹੇ ਦੇ ਦਰਵਾਜ਼ੇ ਤੇ ਰਾਜਾ ਵੀ ਜਾ ਬੈਠਾ ਹੈ। (ਉਸ ਨੇ) ਰਾਜੇ ਦੀ ਦੇਹ ਤਿਆਗ ਕੇ ਗਰੀਬ ਦੀ ਦੇਹ ਪਾ ਲਈ ਹੈ।੧੧। ਤਾਂ ਰਾਜੇ ਨੇ ਉਸ (ਬ੍ਰਾਹਮਣ) ਨੂੰ ਕਿਹਾ ਕਿ ਮੇਰਾ ਕਦੇ ਉੱਧਾਰ ਹੋਵੇਗਾ। ਜੇ ਉਤਮ ਬ੍ਰਾਹਮਣ ਨੇ ਰਾਜੇ ਨੂੰ ਕਿਹਾ, ਉਹੀ ਮੈਂ (ਤੁਹਾਨੂੰ) ਦਸਦੀ ਹਾਂ।੧੨।

ਚੌਪਈ

ਕਛੁ ਦਿਨ ਦੁਰਗ ਦੂਰ ਮੇਂ ਰਹਿ ਹੋ। ਅਤਿ ਦੁਖ ਦੇਹ ਆਪਨੀ ਲਹਿ ਹੋ।
ਖੋਜਤ ਤਬ ਰਾਨੀ ਹਯਾ ਐਹੈ। ਤੁਮ ਕੋ ਰਾਜ ਆਪਨੋ ਦੈ ਹੈ। ੧੩।

ਦੋਹਰਾ

ਰਾਜ ਵੈਸ ਹੀ ਕਰੈਗੋ ਰੂਪ ਨ ਵੈਸਾ ਹੋਇ।
ਜੁਯੋ ਰਾਜਾ ਮੁਹਿ ਕਹਿ ਮੂਏ ਤੁਮੈ ਕਹਤ ਮੈ ਸੋਇ। ੧੪।

ਚੌਪਈ

ਹਮ ਤੁਮ ਮਿਲਿ ਖੋਜਨ ਤਹ ਜੈਯੈ। ਜੋ ਨ੍ਰਿਪ ਕਹਿਯੋ ਸੁ ਕਾਜ ਕਮੈਯੈ।
ਤਬ ਹੋ ਜਿਯਤ ਜਗਤ ਮੈ ਰਹਿਹੋ। ਐਸੇ ਰੂਪ ਭੂਪ ਜਬ ਲਹਿਹੋ। ੧੫।

ਰਾਨੀ ਕੋ ਲੈ ਮੰਤ੍ਰੀ ਧਾਯੋ। ਤਵਨ ਪੁਰਖ ਕਰਿ ਨ੍ਰਿਪ ਠਹਰਾਯੋ।
ਸਕਲ ਦੇਸ ਕੋ ਰਾਜਾ ਕੀਨੋ। ਰਾਜ ਸਾਜ ਸਭ ਤਾ ਕੋ ਦੀਨੋ। ੧੬।

ਦੋਹਰਾ

ਨਿਜੁ ਨ੍ਰਿਪ ਆਪੁ ਸੰਘਾਰਿ ਕੈ ਰਾਨੀ ਚਰਿਤ ਬਨਾਇ।
ਰੰਕਹਿ ਲੈ ਰਾਜਾ ਕਿਯੋ ਹ੍ਰਿਦੈ ਹਰਖ ਉਪਜਾਇ। ੧੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤ੍ਰਿਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੩। ੧੧੨੯। ਅਛਰ੍ਯੁ।

ਚੌਪਈ

ਮੋਂਗਲ ਸਿੰਘ ਰਾਵ ਇਕ ਰਹਈ। ਰਘੁ ਬੰਸੀ ਜਾ ਕੋ ਜਗ ਕਹਈ।
ਤਾ ਕੋ ਭਵਨ ਏਕ ਬਰ ਨਾਰੀ। ਜਨੁ ਬਿਧਿ ਅਪਨ ਕਰਨ ਗਤਿ ਭਾਰੀ। ੧।

ਸੌਰਠਾ

ਦੰਤ ਪ੍ਰਭਾ ਤਿਹ ਨਾਮ ਜਾ ਕੋ ਜਗ ਜਾਨਤ ਸਭੈ।
ਸੁਰ ਸੁਰਪਤਿ ਅਭਿਰਾਮ ਥਕਿਤ ਰਹਤ ਤਿਹ ਦੇਖਿ ਦੁਤਿ। ੨।

ਦੋਹਰਾ

ਇਕ ਚੇਰੀ ਤਾ ਕੋ ਭਵਨ ਜਾ ਮੈ ਅਤਿ ਰਸ ਰੀਤਿ।
ਬੇਦ ਬ੍ਰਯਾਕਰਨ ਸਾਸਤ੍ਰ ਖਟ ਪੜੀ ਕੋਕ ਸੰਗੀਤਿ। ੩।
ਸੋ ਰਾਜਾ ਅਟਕਤ ਭਯੋ ਤਾ ਕੋ ਰੂਪ ਨਿਹਾਰਿ।
ਦੈ ਨ ਸਕੈ ਤਾ ਕੋ ਕਛੁ ਤ੍ਰਿਯ ਕੀ ਸੰਕ ਬਿਚਾਰ। ੪।

ਚੌਪਈ

ਏਕ ਅੰਗੂਠੀ ਨ੍ਰਿਪ ਕਰ ਲਈ। ਲੈ ਤਵਨੈ ਚੇਰੀ ਕੋ ਦਈ।
ਤਾਹਿ ਕਥਾ ਇਹ ਭਾਤਿ ਸਿਖਾਈ। ਕਹਿਯਹੁ ਪਰੀ ਮੁੰਦ੍ਰਿਕਾ ਪਾਈ। ੫।

ਚੌਪਈ

(ਤੁਸੀਂ) ਕੁਝ ਦਿਨ ਕਿਲ੍ਹੇ ਦੇ ਦੁਆਰ ਉਤੇ ਰਹੋ ਅਤੇ ਆਪਣੀ ਦੇਹ ਨੂੰ ਬਹੁਤ ਦੁਖ ਦਿੰਦੇ ਹੋਏ ਟਿਕੇ ਰਹੋ। (ਫਿਰ) ਰਾਣੀ ਲਭਦੀ ਹੋਈ ਇਥੇ ਆਵੇਗੀ ਅਤੇ ਤੁਹਾਨੂੰ ਆਪਣਾ ਰਾਜ ਦੇਵੇਗੀ। ੧੩।

ਦੋਹਰਾ

ਭਾਵੇਂ ਤੁਹਾਡਾ ਰੂਪ ਓਹੋ ਜਿਹਾ ਨਹੀਂ ਹੋਵੇਗਾ, ਪਰ ਰਾਜ ਉਸੇ ਤਰ੍ਹਾਂ ਕਰੋਗੇ। ਜੇ ਰਾਜਾ ਮੈਨੂੰ ਮਰਨ ਵੇਲੇ ਕਹਿ ਗਏ ਸਨ, ਉਹ ਮੈਂ ਤੁਹਾਨੂੰ ਕਹਿ ਦਿੱਤਾ ਹੈ। ੧੪।

ਚੌਪਈ

ਮੈਂ ਅਤੇ ਤੁਸੀਂ ਉਸ ਨੂੰ ਖੋਜਣ ਜਾਂਦੇ ਹਾਂ ਅਤੇ ਜੋ ਰਾਜੇ ਨੇ ਕਿਹਾ ਸੀ, ਉਸੇ ਅਨੁਸਾਰ ਕਾਰਵਾਈ ਕਰਦੇ ਹਾਂ। ਮੈਂ ਤਦ ਹੀ ਜਗਤ ਵਿਚ ਜੀਉਂਦੀ ਰਹਿ ਸਕਾਂਗੀ, ਜਦ ਇਸ ਰੂਪ ਵਾਲਾ ਰਾਜਾ ਪ੍ਰਾਪਤ ਕਰ ਲਵਾਂਗੀ। ੧੫।

ਰਾਣੀ ਨੂੰ ਲੈ ਕੇ ਮੰਤ੍ਰੀ (ਉਥੇ) ਗਿਆ ਅਤੇ ਉਸ ਪੁਰਸ਼ ਨੂੰ ਰਾਜਾ ਬਣਾ ਦਿੱਤਾ। ਉਸ ਨੂੰ ਸਾਰੇ ਦੇਸ਼ ਦਾ ਰਾਜਾ ਬਣਾ ਦਿੱਤਾ ਅਤੇ ਸਾਰਾ ਰਾਜ-ਸਾਜ ਉਸ ਨੂੰ ਦੇ ਦਿੱਤਾ। ੧੬।

ਦੋਹਰਾ

ਆਪਣੇ ਰਾਜੇ ਨੂੰ ਮਾਰ ਕੇ ਰਾਣੀ ਨੇ ਚਰਿਤ੍ਰ ਖੋਡਿਆ ਅਤੇ ਗਰੀਬ ਤੋਂ ਰਾਜਾ ਬਣਾ ਕੇ ਮਨ ਵਿਚ ਬਹੁਤ ਪ੍ਰਸੰਨ ਹੋਈ। ੧੭।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਤੁਹਾਡਾ ਚਰਿਤ੍ਰ ਦੇ ਮੰਤ੍ਰੀ ਰੂਪ ਸੰਬੰਧ ਦੇ ੬੩ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੬੩। ੧੧੨੯। ਚਲਦਾ।*

ਚੌਪਈ

ਇਕ ਮੈਂਗਲ ਸਿੰਘ ਰਾਜਾ ਹੁੰਦਾ ਸੀ। ਉਸ ਨੂੰ ਲੋਕੀ ਰਘੂਬੰਸੀ ਕਹਿੰਦੇ ਸਨ। ਉਸ ਦੇ ਘਰ ਇਕ ਸੁੰਦਰ ਇਸਤਰੀ ਸੀ। ਮਾਨੋ ਵਿਧਾਤਾ ਨੇ ਆਪਣੇ ਹੱਥਾਂ ਨਾਲ ਘੜ ਕੇ ਬਣਾਈ ਹੋਵੇ। ੧।

ਸੌਰਠਾ

ਉਸ (ਇਸਤਰੀ) ਦਾ ਨਾਂ ਦੰਤ ਪ੍ਰਭਾ ਸੀ। ਜੋ ਸਾਰਾ ਜਗਤ ਜਾਣਦਾ ਸੀ। ਉਸ ਦੀ ਸੁੰਦਰ ਸ਼ੋਭਾ ਨੂੰ ਵੇਖ ਵੇਖ ਕੇ ਦੇਵਤੇ ਅਤੇ ਇੰਦਰ ਥਕ ਜਾਂਦੇ ਸਨ। ੨।

ਦੋਹਰਾ

ਉਸ ਦੇ ਘਰ ਰਸ-ਰੀਤ ਵਿਚ ਅਤਿ ਨਿਪੁਣ ਇਕ ਦਾਸੀ ਸੀ। (ਉਹ) ਵੇਦ, ਵਿਆਕਰਣ, ਛੇ ਸ਼ਾਸਤ੍ਰ ਅਤੇ ਕੋਕ ਸ਼ਾਸਤ੍ਰ ਤੇ ਸੰਗੀਤ ਪੜ੍ਹੀ ਹੋਈ ਸੀ। ੩। ਉਸ ਦਾ ਰੂਪ ਵੇਖ ਕੇ ਰਾਜਾ ਉਸ ਨਾਲ ਅਟਕ ਗਿਆ। ਪਰ (ਆਪਣੀ) ਇਸਤਰੀ ਤੋਂ ਸੰਗਦਿਆਂ (ਅਰਥਾਤ ਡਰਦਿਆਂ) ਉਸ ਨੂੰ ਕੁਝ ਦੇ ਨਹੀਂ ਸਕਦਾ ਸੀ। ੪।

ਚੌਪਈ

ਇਕ ਅੰਗੂਠੀ ਰਾਜੇ ਨੇ ਹੱਥ ਵਿਚ ਲਈ ਅਤੇ ਲੈ ਕੇ ਉਸ ਦਾਸੀ ਨੂੰ ਦੇ ਦਿੱਤੀ। ਉਸ ਨੂੰ ਇਹ ਗੱਲ ਸਮਝਾ ਦਿੱਤੀ ਕਿ ਕਹਿਣਾ, (ਮੈਨੂੰ) ਡਿਗੀ ਹੋਈ ਮਿਲੀ ਹੈ। ੫।

ਏਕ ਦਿਵਸ ਨ੍ਰਿਪ ਸਭਾ ਬਨਾਈ। ਸਭ ਇਸਤ੍ਰੀ ਗ੍ਰਿਹ ਬੋਲਿ ਪਠਾਈ।
ਨ੍ਰਿਪਤਿ ਕਹੀ ਮੁੰਦ੍ਰੀ ਮਮ ਗਈ। ਵਹੁ ਕਹਿ ਉਠੀ ਚੀਨਿ ਮੈ ਲਈ। ੬।

ਯਹ ਮੁੰਦ੍ਰਿਕਾ ਕਹਾ ਤੇ ਪਾਈ। ਡਾਰੀ ਹੁਤੀ ਦ੍ਰਿਸਟਿ ਮਮ ਆਈ।
ਸੇ ਮੈ ਕਰਿ ਉਠਾਇ ਕਰ ਲਈ। ਲੈ ਰਾਜਾ ਜੀ ਤੁਮ ਕੋ ਦਈ। ੭।

ਦੌਹਰਾ

ਜਾ ਕੋ ਪਰਮੇਸੁਰ ਦਈ ਮੈ ਤਾਹੁ ਕੋ ਦੀਨ।
ਭੇਦ ਨ ਕਾਹੂ ਤ੍ਰਿਯ ਲਹਿਯੋ ਨ੍ਰਿਪ ਛਲ ਗਯੋ ਪ੍ਰਬੀਨ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਥਥੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੪। ੧੧੩੭। ਅਫਜ਼ੁ।

ਚੌਪਈ

ਰਾਇਕ ਰਾਠ ਮਹੋਬੇ ਰਹੈ। ਮਿਤ੍ਰ ਸਿੰਘ ਜਾ ਕੋ ਜਗ ਕਹੈ।
ਦਫਿਨ ਪੈਂਡ ਚਲਨ ਨਹਿ ਦੇਈ। ਕੂਟਿ ਲੂਟਿ ਲੋਗਨ ਕਹ ਲੇਈ। ੧।

ਜੇ ਲਿੰਡਿਆਇ ਤਿਹ ਕੋ ਧਨ ਲਯਾਵੈ। ਜੇ ਐਠੇ ਤਿਹ ਮਾਰਿ ਗਿਰਾਵੈ।
ਲੂਟਿ ਕੂਟਿ ਸਭ ਹੀ ਕੋ ਲੇਈ। ਅਧਿਕ ਦਰਬੁ ਇਸਤ੍ਰੀ ਕੋ ਦੇਈ। ੨।

ਏਕ ਦਿਵਸ ਧਾਰਾ ਕੋ ਗਯੋ। ਸੂਰਮਾਨ ਸੰਗ ਭੇਟਾ ਭਯੋ।
ਹੈ ਦੌਰਾਇ ਚਲਤ ਗਿਰ ਪਰਿਯੋ। ਤਬ ਤਿਨ ਆਨ ਸੂਰਮਨ ਧਰਿਯੋ। ੩।

ਦੌਹਰਾ

ਬਾਧਿ ਕਾਲਪੀ ਲੈ ਗਏ ਤਾਹਿ ਹਨਨ ਕੇ ਭਾਇ।
ਤਨਕ ਭਨਕ ਸੁਨਿ ਤਿਹ ਤ੍ਰਿਯਾ ਤਹਾ ਪਹੁੰਚੀ ਆਇ। ੪।

ਚੌਪਈ

ਚੁਨਿ ਚੁਨਿ ਗੋਬਰ ਹੈ ਪਰ ਧਰੈ। ਕਾਹੂ ਕੀ ਸੰਕਾ ਨਹਿ ਕਰੈ।
ਪਤਿ ਕੋ ਬਧ ਨ ਹੋਇ ਯੋ ਧਾਈ। ਇਹ ਮਿਸਿ ਨਿਕਟਿ ਪਹੁੰਚੀ ਆਈ। ੫।

ਦੌਹਰਾ

ਝਟਕਿ ਬਾਹ ਤੇ ਨਿਜੁ ਪਤਿਹ ਹੈ ਪਰ ਲਯੋ ਚਰਾਇ।
ਤਾਹੀ ਕੋ ਅਸਿ ਛੀਨਿ ਕੈ ਤਾਹਿ ਚੰਡਾਰਹਿ ਘਾਇ। ੬।

ਇਕ ਦਿਨ ਰਾਜੇ ਨੇ ਸਭਾ ਬੁਲਾ ਲਈ ਅਤੇ ਸਾਰੀਆਂ ਇਸਤਰੀਆਂ ਨੂੰ ਘਰੋਂ ਬੁਲਾ ਲਿਆ। ਰਾਜੇ ਨੇ ਕਿਹਾ— ਮੇਰੀ ਮੁੰਦਰੀ (ਗੁੰਮ ਹੋ) ਗਈ ਹੈ। ਉਹ ਦਾਸੀ ਉਠ ਕੇ ਕਹਿਣ ਲਗੀ— ਮੈਨੂੰ ਮਿਲੀ ਹੈ, ਪਛਾਣ ਲਵੋ।੬।

(ਰਾਜੇ ਨੇ ਪੁਛਿਆ—) ਇਹ ਮੁੰਦਰੀ (ਤੈਨੂੰ) ਕਿਥੋਂ ਮਿਲੀ ਹੈ। (ਰਸਤੇ ਵਿਚ) ਪਈ ਸੀ, ਮੇਰੇ ਨਜ਼ਰ ਚੜ੍ਹ ਗਈ। ਉਹ ਮੈਂ ਹੱਥ ਨਾਲ ਉਠਾ ਲਈ। ਹੇ ਰਾਜਨ! ਹੁਣ ਮੈਂ ਤੁਹਾਨੂੰ ਦਿੰਦੀ ਹਾਂ।੭।

ਦੌਹਰਾ

(ਰਾਜੇ ਨੇ ਕਿਹਾ—) ਜਿਸ ਨੂੰ ਪਰਮੇਸ਼ਵਰ ਨੇ ਦਿੱਤੀ ਹੈ, ਮੈਂ ਉਸੇ ਨੂੰ ਦਿੰਦਾ ਹਾਂ। ਉਸ ਦੀ ਇਸਤਰੀ ਨੇ ਭੇਦ ਨੂੰ ਬਿਲਕੁਲ ਨ ਸਮਝਿਆ। ਇਸ ਤਰ੍ਹਾਂ ਪ੍ਰਬੀਨ ਰਾਜੇ ਨੇ ਉਸ ਨੂੰ ਛਲ ਲਿਆ।੮।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੬੪ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੬੪। ੧੧੩੭। ਚਲਦਾ।*

ਚੌਪਈ

ਇਕ ਰਾਜਪੂਤ ਰਾਠ ਮਹੇਬੇ ਵਿਚ ਰਹਿੰਦਾ ਸੀ। ਜਗ ਵਿਚ ਉਹ ਮਿਤ੍ਰ ਸਿੰਘ ਕਰ ਕੇ ਵਜਦਾ ਸੀ। ਉਹ ਦੱਖਣ ਮਾਰਗ ਉਤੇ ਲੋਕਾਂ ਨੂੰ ਚਲਣ ਨਹੀਂ ਦਿੰਦਾ ਸੀ ਅਤੇ ਮਾਰ ਕੁਟ ਕੇ ਲੁਟ ਲੈਂਦਾ ਸੀ।੧।

ਜੇ ਕਾਇਰ ਹੁੰਦਾ, ਉਸ ਤੋਂ ਧਨ ਲੁਟ ਲਿਆਉਂਦਾ ਅਤੇ ਜੇ ਅਗੋਂ ਡਟਦਾ, ਉਸ ਨੂੰ ਮਾਰ ਦਿੰਦਾ। (ਇਸ ਤਰ੍ਹਾਂ) ਉਹ ਸਾਰਿਆਂ ਨੂੰ ਲੁਟ ਪੁਟ ਲੈਂਦਾ ਅਤੇ ਬਹੁਤ ਧਨ ਲਿਆ ਕੇ ਇਸਤਰੀ ਨੂੰ ਦਿੰਦਾ।੨।

ਇਕ ਦਿਨ ਧਾੜਾ (ਡਾਕਾ) ਮਾਰਨ ਲਈ ਗਿਆ, (ਪਰ) ਉਸ ਦਾ ਸੂਰਮਿਆਂ ਨਾਲ ਟਾਕਰਾ ਹੋ ਗਿਆ। ਘੋੜਾ ਦੌੜਾਉਂਦੇ ਹੋਇਆਂ ਡਿਗ ਪਿਆ। ਤਦ ਉਨ੍ਹਾਂ ਸੂਰਮਿਆਂ ਨੇ ਉਸ ਨੂੰ ਆ ਕੇ ਪਕੜ ਲਿਆ।੩।

ਦੌਹਰਾ

(ਉਹ ਸੂਰਮੇ) ਉਸ ਨੂੰ ਮਾਰਨ ਲਈ ਬੰਨ੍ਹ ਕੇ ਕਾਲਪੀ (ਸ਼ਹਿਰ) ਵਿਚ ਲੈ ਗਏ। ਉਸ ਦੀ ਇਸਤਰੀ ਨੂੰ ਕੁਝ ਭਿਣਕ ਪੈਣ ਤੇ (ਉਹ) ਉਥੇ ਆ ਪਹੁੰਚੀ।੪।

ਚੌਪਈ

ਉਸ ਨੇ ਗੋਹੇ ਚੁਣ ਚੁਣ ਕੇ ਘੋੜੇ ਉਤੇ ਧਰ ਲਏ ਅਤੇ ਕਿਸੇ ਦੀ ਵੀ ਕੋਈ ਪਰਵਾਹ ਨ ਕੀਤੀ। ਉਹ ਕਾਹਲੀ ਕਾਹਲੀ ਚਲੀ ਕਿ ਕਿਤੇ ਉਸ ਦੇ ਪਤੀ ਦਾ ਕਤਲ ਨ ਹੋ ਜਾਏ। ਇਸ ਪਜ ਨਾਲ ਉਹ ਨੇੜੇ ਜਾ ਪਹੁੰਚੀ।੫।

ਦੌਹਰਾ

ਉਸ ਨੇ ਬਾਂਹ (ਤੋਂ ਫੜ ਕੇ) ਝਟਕੇ ਨਾਲ ਆਪਣੇ ਪਤੀ ਨੂੰ ਘੋੜੇ ਉਤੇ ਚੜ੍ਹਾ ਲਿਆ ਅਤੇ ਉਸ ਚੰਡਾਲ ਦੀ ਕ੍ਰਿਪਾਨ ਲੈ ਕੇ ਉਸ ਨੂੰ ਮਾਰ ਦਿੱਤਾ।੬।

ਚੌਪਈ

ਜਵਨ ਸ੍ਵਾਰ ਪਹੁੰਚਯੋ ਤਿਹ ਮਾਰਿਯੋ। ਏਕੈ ਬਾਨ ਮਾਰਿ ਹੀ ਡਾਰਿਯੋ।
ਕਾਹੂ ਤੇ ਚਿਤ ਡਰਤ ਨ ਭਈ। ਨਿਜੁ ਪਤਿ ਲੈ ਪੁਰਵਾ ਕਹ ਗਈ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਰੂਪ ਸੰਬਾਦੇ ਪੈਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੫। ੧੧੪੪। ਅਫਜ਼ੂ।

ਦੋਹਰਾ

ਦੁਹਿਤਾ ਏਕ ਵਜੀਰ ਕੀ ਰੂਪ ਸਹਰ ਕੇ ਮਾਹਿ।
ਤਾ ਕੇ ਸਮ ਤਿਹੂੰ ਲੋਕ ਮੈ ਰੂਪਵਤੀ ਕਉ ਨਾਹਿ। ੧।
ਅਗਨਤ ਧਨੁ ਬਿਧਿ ਘਰ ਦਯੋ ਅਮਿਤ ਰੂਪ ਕੋ ਪਾਇ।
ਲੋਕ ਚੋਦਹੂੰ ਮੈ ਸਦਾ ਰੋਸਨ ਰੋਸਨ ਰਾਇ। ੨।
ਸਾਮ ਦੇਸ ਕੇ ਸਾਹ ਕੋ ਸੁੰਦਰ ਏਕ ਸਪੂਤ।
ਸੂਰਤਿ ਸੀਰਤਿ ਮੈ ਜਨੁਕ ਆਪੁ ਬਨ੍ਯੋ ਪੁਰਹੂਤ। ੩।
ਸੁਮਤਿ ਸੈਨ ਸੂਰਾ ਬਡੇ ਖੇਲਣ ਚਰਿਯੋ ਸਿਕਾਰ।
ਸ੍ਵਾਨ ਸਿਚਾਨੇ ਸੰਗ ਲੈ ਆਯੋ ਬਨੈ ਮੰਝਾਰ। ੪।
ਸੁਮਤਿ ਸੈਨ ਸਭ ਸਭਾ ਮੈ ਐਸੇ ਉਚਰੇ ਬੈਨ।
ਜਿਹ ਆਗੇ ਆਵੈ ਹਨੈ ਐ ਕੋਉ ਮ੍ਰਿਗਹਿ ਹਨੈਨ। ੫।

ਚੌਪਈ

ਮ੍ਰਿਗ ਜਾ ਕੇ ਆਗੇ ਹੈ ਆਵੈ। ਵਹੈ ਆਪਨੇ ਤੁਰੈ ਧਵਾਵੈ।
ਕੈ ਮ੍ਰਿਗ ਮਾਰੈ ਕੈ ਗਿਰਿ ਮਰੈ। ਯੋ ਗ੍ਰਿਹ ਕੋ ਦਰਸਨ ਨਹਿ ਕਰੈ। ੬।
ਹੁਕਮ ਧਨੀ ਕੋ ਐਸੇ ਭਯੋ। ਰਾਜ ਪੁਤ੍ਰ ਅਗੇ ਮ੍ਰਿਗ ਗਯੋ।
ਸੁਮਤਿ ਸਿੰਘ ਤਬ ਤੁਰੈ ਧਵਾਯੋ। ਪਾਛੈ ਲਗਿਯੋ ਹਿਰਨ ਕੋ ਆਯੋ। ੭।

ਦੋਹਰਾ

ਪਾਛੈ ਲਗਿਯੋ ਹਿਰਨ ਕੇ ਰੂਪ ਪਹੁੰਚਯੋ ਆਇ।
ਦੁਹਿਤਾ ਹੋਰਿ ਵਜੀਰ ਕੀ ਰੂਪ ਰਹੀ ਮੁਰਛਾਇ। ੮।

ਚੌਪਈ

ਪਾਨ ਖਾਇ ਕਰ ਪੁਰੀ ਬਨਈ। ਪੀਕ ਡਾਰਿ ਨ੍ਰਿਪ ਸੁਤ ਪਰ ਦਈ।
ਸੁਮਤਿ ਸੈਨ ਮੁਰਿ ਤਾਹਿ ਨਿਹਾਰਿਯੋ। ਤਾ ਕੋ ਸੋਕ ਦੂਰਿ ਕਰਿ ਡਾਰਿਯੋ। ੯।

ਮੰਦਰ ਪੈ ਨ੍ਰਿਪ ਸੁਤਹਿ ਬੁਲਾਯੋ। ਮਨ ਭਾਵਤ ਕੋ ਭੋਗ ਕਮਾਯੋ।
ਹਰਿਨ ਹਨਨ ਯੋ ਹੁਤੋ ਸੁ ਭਾਖਯੋ। ਕਾਮਕੋਲ ਦੁਹੁਅਨ ਰਸ ਚਾਖਯੋ। ੧੦।

ਚੌਪਈ

ਜੋ ਸਵਾਰ ਵੀ ਉਥੇ ਪਹੁੰਚਿਆ, ਉਸ ਨੂੰ ਮਾਰ ਸੁਟਿਆ ਅਤੇ ਇਕ ਹੀ ਬਾਣ ਨਾਲ ਮਾਰ ਦਿੱਤਾ। (ਉਹ) ਕਿਸੇ ਤੋਂ ਵੀ ਚਿਤ ਵਿਚ ਡਰੀ ਨਹੀਂ ਅਤੇ ਆਪਣੇ ਪਤੀ ਨੂੰ ਲੈ ਕੇ ਨਗਰ ਵਿਚ ਵਾਪਸ ਆ ਗਈ।੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤੀ ਰੂਪ ਸੰਬੰਧ ਦੇ ਟੱਪਣੇ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ਟੱਪ। ੧੧੪੪। ਚਲਦਾ।

ਦੋਹਰਾ

ਰੂਪ ਨਗਰ (ਸ਼ਹਿਰ) ਵਿਚ ਇਕ ਵਜ਼ੀਰ ਦੀ ਧੀ ਸੀ। ਉਸ ਵਰਗੀ ਸੁੰਦਰ ਤਿੰਨਾਂ ਲੋਕਾਂ ਵਿਚ ਕੋਈ ਨਹੀਂ ਸੀ।੧। ਅਮਿਤ ਰੂਪ ਸੁੰਦਰਤਾ ਤੋਂ ਇਲਾਵਾ ਪਰਮਾਤਮਾ ਨੇ ਉਸ ਦੇ ਘਰ ਧਨ ਦੌਲਤ ਵੀ ਬਹੁਤ ਦਿੱਤੀ ਸੀ। ਚੌਦਾਂ ਲੋਕਾਂ ਵਿਚ ਉਹ ਰੌਸ਼ਨ ਰਾਇ ਸਦਾ ਜੋਤਿਮਾਨ ਸੀ।੨।

ਸ਼ਾਮ ਦੇਸ ਦੇ ਬਾਦਸ਼ਾਹ ਦਾ ਇਕ ਸੁੰਦਰ ਪੁੱਤਰ ਸੀ। ਸ਼ਕਲ ਅਤੇ ਸੁਭਾ ਵਿਚ ਉਹ ਮਾਨੋ ਆਪ ਇੰਦਰ ਬਣਿਆ ਹੋਵੇ।੩। ਸੁਮਤਿ ਸੈਨ (ਨਾਂ ਦਾ ਉਹ) ਵੱਡਾ ਸੂਰਮਾ ਸ਼ਿਕਾਰ ਖੇਡਣ ਚੜ੍ਹਿਆ। ਕੁੱਤੇ ਅਤੇ ਬਾਜ਼ ਲੈ ਕੇ ਜੰਗਲ ਵਿਚ ਆ ਪਹੁੰਚਿਆ।੪। ਸੁਮਤਿ ਸੈਨ ਨੇ ਸਾਰੀ ਸਭਾ ਵਿਚ ਇਸ ਤਰ੍ਹਾਂ ਕਿਹਾ ਕਿ ਜੋ ਹਿਰਨ ਜਿਸ ਦੇ ਸਾਹਮਣੇ ਆਏ, ਉਹੀ (ਉਸ ਨੂੰ) ਮਾਰੇ, ਹੋਰ ਕੋਈ ਨ ਮਾਰੇ।੫।

ਚੌਪਈ

ਹਿਰਨ ਜਿਸ ਦੇ ਵੀ ਅਗੇ ਆਵੇ, ਉਹੀ ਆਪਣੇ ਘੋੜੇ ਨੂੰ ਦੌੜਾਏ। ਜਾਂ ਉਹ ਹਿਰਨ ਨੂੰ ਮਾਰ ਦੇਵੇ ਜਾਂ ਆਪ ਡਿਗ ਕੇ ਮਰ ਜਾਵੇ ਅਤੇ ਇਸ ਤਰ੍ਹਾਂ ਘਰ ਆ ਕੇ ਸ਼ਕਲ ਨ ਦਿਖਾਏ।੬।

ਵਿਧਾਤਾ ਦਾ ਕਰਨਾ ਅਜਿਹਾ ਹੋਇਆ ਕਿ ਰਾਜ ਕੁਮਾਰ ਦੇ ਸਾਹਮਣੇ ਹੀ ਹਿਰਨ ਆ ਗਿਆ। ਤਦ ਸੁਮਤਿ ਸਿੰਘ ਨੇ ਘੋੜਾ ਭਜਾਇਆ ਅਤੇ ਹਿਰਨ ਦੇ ਪਿਛੇ ਲਗ ਗਿਆ।੭।

ਦੋਹਰਾ

ਹਿਰਨ ਦੇ ਪਿਛੇ ਲਗਿਆ ਉਹ ਰੂਪ (ਨਗਰ) ਵਿਚ ਆ ਪਹੁੰਚਿਆ। ਵਜ਼ੀਰ ਦੀ ਧੀ (ਉਸ ਦੇ) ਰੂਪ ਨੂੰ ਵੇਖ ਕੇ ਮੂਰਛਿਤ ਹੋ ਗਈ।੮।

ਚੌਪਈ

ਪਾਨ ਖਾ ਕੇ (ਉਸ ਇਸਤਰੀ ਨੇ) ਪੁੜੀ ਬਣਾਈ ਅਤੇ (ਪਾਨ ਦੀ) ਪੀਕ ਰਾਜ ਕੁਮਾਰ ਉਤੇ ਸੁਟ ਦਿੱਤੀ। ਸੁਮਤਿ ਸੈਨ ਨੇ ਮੁੜ ਕੇ ਉਸ ਵਲ ਵੇਖਿਆ ਅਤੇ ਉਸ ਦੇ ਮਨ ਦਾ ਦੁਖ ਦੂਰ ਕਰ ਦਿੱਤਾ।੯।

ਰਾਜ ਕੁਮਾਰ ਨੂੰ (ਉਸ ਇਸਤਰੀ ਨੇ) ਮੰਦਿਰ ਵਿਚ ਬੁਲਾਇਆ ਅਤੇ ਉਸ ਨਾਲ ਮਨ ਭਾਉਂਦਾ ਭੋਗ ਕੀਤਾ। (ਰਾਜ ਕੁਮਾਰ ਨੇ) ਕਿਹਾ ਕਿ ਮੈਂ ਹਿਰਨ ਮਾਰਨ ਲਈ ਆਇਆ ਸਾਂ। ਦੋਹਾਂ ਨੇ ਕਾਮ-ਕ੍ਰੀੜਾ ਦਾ ਰਸ ਚਖਿਆ।੧੦।

ਚਾਰਿ ਪਹਰ ਰਜਨੀ ਸੁਖ ਪਾਯੋ। ਕਾਮਕੋਲ ਦੁਹੰਅਨ ਕੋ ਭਾਯੋ।
ਅਤਿ ਪ੍ਰਮੁਦਿਤ ਮਨ ਭੀਤਰ ਭਏ। ਭਾਤਿ ਭਾਤਿ ਕੋ ਆਸਨ ਲਏ। ੧੧।

ਦੋਹਰਾ

ਕੋਕ ਸਾਸਤ੍ਰ ਕੋ ਉਚਰੈ ਰਮਤ ਦੇਊ ਸੁਖ ਪਾਇ।
ਭਾਤਿ ਭਾਤਿ ਆਸਨ ਕਰੈ ਗਨਨਾ ਗਨੀ ਜਾਇ। ੧੨।
ਪ੍ਰਾਤ ਹੋਤ ਨਿਸਿ ਬਸਿ ਚਲਿਯੋ ਗਹਿਯੋ ਪਯਾਦਨ ਆਇ।
ਬਾਧਿ ਹਨਨ ਕੋ ਚਲੇ ਰਹਿਯੋ ਨ ਕਛੁ ਉਪਾਇ। ੧੩।

ਚੌਪਈ

ਨ੍ਰਿਪ ਸੁਤ ਬਾਧਿ ਪਯਾਦਨ ਲਯੋ। ਦੇਖਨ ਲੋਗ ਨਗਰ ਕੋ ਗਯੋ।
ਰਾਜਾ ਜੂ ਕੋ ਧਾਮ ਤੇ ਨੇਰਿਯੋ। ਮਹਲਨ ਚਰੇ ਰਾਵ ਜੂ ਹੋਰਿਯੋ। ੧੪।

ਰੋਸਨਿ ਤੁਰਕੀ ਤੁਰਾ ਬੁਲਾਯੋ। ਆਪੁ ਪੁਰਖ ਕੋ ਭੇਖ ਬਨਾਯੋ।
ਸਵਾ ਲਾਖ ਕੋ ਅਭਰਨ ਕਰਿਯੋ। ਸ੍ਰਾਮ ਬਰਨ ਕੋ ਬਾਨਾ ਧਰਿਯੋ। ੧੫।

ਦੋਹਰਾ

ਤਿਹ ਕੋ ਰੂਪ ਨਿਹਾਰਿ ਕੈ ਭੂਪ ਰਹਿਯੋ ਮੁਰਛਾਇ।
ਕੌਨ ਨ੍ਰਿਪਤਿ ਕੋ ਪੁਤ੍ਰ ਯਹ ਤਾ ਕੋ ਲੇਹੁ ਬੁਲਾਇ। ੧੬।

ਚੌਪਈ

ਨ੍ਰਿਪ ਕੋ ਬਚਨ ਭ੍ਰਿਤ ਸੁਨਿ ਧਾਏ। ਮੰਤ੍ਰੀ ਕੀ ਦੁਹਿਤਾ ਢਿਗ ਆਏ।
ਕੌਨ ਦੇਸ ਏਸ੍ਰਰ ਤੁਹਿ ਜਾਯੋ। ਚਲੇ ਰਾਵ ਜੂ ਬੋਲਿ ਪਠਾਯੋ। ੧੭।

ਦੋਹਰਾ

ਕੌਨ ਨ੍ਰਿਪਤਿ ਕੋ ਪੁਤ੍ਰ ਤੈ ਕ੍ਯੋ ਆਯੋ ਇਹ ਦੇਸ।
ਕ੍ਯੋ ਮੁਸਕੀ ਘੋਰਾ ਚਰਿਯੋ ਧਰਿਯੋ ਅਸਿਤ ਕ੍ਯੋ ਭੇਸ। ੧੮।

ਛਪੈ ਛੰਦ

ਨ ਹੈ ਨ੍ਰਿਪਤਿ ਕੋ ਪੁਤ੍ਰ ਨ ਹੈ ਦੇਸਨ ਕੋ ਰਾਣੀ।
ਤਵ ਮੰਤ੍ਰੀ ਕੀ ਸੁਤਾ ਲਖਨ ਕੌਤਕ ਕੋ ਆਈ।
ਸਾਸਤ੍ਰ ਸਿਮ੍ਰਿਤਨ ਮਾਹਿ ਸਦਾ ਸ੍ਰਵਨਨ ਸੁਨਿ ਪਾਯੋ।
ਤਤੁ ਲਖਨ ਕੋ ਹੋਤ ਮੋਰ ਹਿਯਰਾ ਉਮਗਾਯੋ।
ਤਬੈ ਉਚਰਿਹੋ ਬੈਨ ਜਬੈ ਨੇਤ੍ਰਨ ਸੋ ਲਹਿਹੋ।
ਬਿਨੁ ਨੇਤ੍ਰਨ ਕੋ ਲਹੇ ਭੇਦ ਨ੍ਰਿਪ ਤੁਮੈ ਨ ਕਹਿਹੋ। ੧੯।

ਚਾਰ ਪਹਿਰ ਰਾਤ ਸੁਖ ਪ੍ਰਾਪਤ ਕੀਤਾ ਅਤੇ ਕਾਮ-ਕੋਲ ਦੋਹਾਂ ਨੂੰ ਚੰਗੀ ਲਗੀ।
(ਦੋਵੇਂ) ਮਨ ਵਿਚ ਬਹੁਤ ਪ੍ਰਸੰਨ ਹੋਏ ਅਤੇ ਭਾਂਤ ਭਾਂਤ ਦੇ ਆਸਣ ਕੀਤੇ।੧੧।

ਦੌਹਰਾ

ਕੋਕ ਸ਼ਾਸਤ੍ਰ ਵਿਚ ਦਰਸਾਏ (ਵੰਗਾਂ) ਨਾਲ ਰਮਣ ਕਰ ਕੇ ਦੋਹਾਂ ਨੇ ਬਹੁਤ ਸੁਖ
ਪ੍ਰਾਪਤ ਕੀਤਾ। ਭਾਂਤ ਭਾਂਤ ਦੇ ਆਸਨ ਕੀਤੇ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ।੧੨।
ਪ੍ਰਭਾਤ ਹੋਣ ਤੇ ਰਾਤ ਖਤਮ ਹੋ ਗਈ ਅਤੇ ਪਿਆਦਿਆਂ (ਸਿਪਾਹੀਆਂ) ਨੇ ਆ ਕੇ ਪਕੜ
ਲਿਆ। ਉਹ ਮਾਰਨ ਲਈ ਬੰਨ੍ਹ ਕੇ ਲੈ ਚਲੇ, ਬਚਣ ਦਾ ਕੋਈ ਉਪਾ ਨ ਰਿਹਾ।੧੩।

ਚੌਪਈ

ਰਾਜੇ ਦੇ ਪੁੱਤਰ ਨੂੰ ਪਿਆਦਿਆਂ ਨੇ ਬੰਨ੍ਹ ਲਿਆ। ਨਗਰ ਦੇ ਸਾਰੇ ਲੋਕ (ਉਸ ਨੂੰ)
ਵੇਖਣ ਲਈ ਗਏ। (ਜਦੋਂ) ਰਾਜਾ ਜੀ ਦੇ ਘਰ ਦੇ ਨੇੜਿਓਂ (ਲੰਘੇ) (ਤਾਂ) ਮਹੱਲਾਂ ਉਤੇ ਚੜ੍ਹ
ਕੇ ਰਾਜਾ ਜੀ ਨੇ ਵੇਖਿਆ।੧੪।

ਰੋਸ਼ਨਿ (ਰਾਇ) ਨੇ ਤੁਰਕੀ ਦੇਸ਼ ਦਾ ਘੋੜਾ ਮੰਗਵਾਇਆ ਅਤੇ ਆਪ ਪੁਰਸ਼ ਦਾ ਭੋਸ਼
ਬਣਾਇਆ। ਸਵਾ ਲੱਖ ਦੇ ਗਹਿਣੇ ਪਾ ਲਏ ਅਤੇ ਕਾਲੇ ਰੰਗ ਦਾ ਬਾਣਾ ਸਜਾ ਲਿਆ।੧੫।

ਦੌਹਰਾ

ਉਸ (ਰੋਸ਼ਨਿ ਰਾਇ) ਦਾ ਰੂਪ ਵੇਖ ਕੇ ਰਾਜਾ ਬੇਹੋਸ਼ ਹੋ ਗਿਆ। ਇਹ ਕਿਸ ਰਾਜੇ ਦਾ
ਪੁੱਤਰ ਹੈ, ਇਸ ਨੂੰ ਬੁਲਾਓ।੧੬।

ਚੌਪਈ

ਰਾਜੇ ਦੀ ਆਗਿਆ ਸੁਣਾ ਕੇ ਨੌਕਰ ਭਜੇ ਆਏ ਅਤੇ ਮੰਤ੍ਰੀ ਦੀ ਪੁੱਤਰੀ (ਰੋਸ਼ਨਿ
ਰਾਇ) ਕੋਲ ਆਏ। (ਆ ਕੇ ਕਹਿਣ ਲਗੇ-) ਕਿਹੜੇ ਦੇਸ਼ ਦੇ ਰਾਜੇ ਦਾ ਤੂੰ ਪੁੱਤਰ ਹੈਂ?[]
ਚਲੋ, (ਸਾਡੇ) ਰਾਜਾ ਜੀ ਨੇ (ਤੈਨੂੰ) ਬੁਲਾਣ ਲਈ ਭੇਜਿਆ ਹੈ।੧੭।

ਦੌਹਰਾ

(ਰਾਜੇ ਕੋਲ ਆਣ ਤੇ ਉਸ ਨੂੰ ਪੁਛਿਆ-) ਤੂੰ ਕਿਸ ਰਾਜੇ ਦਾ ਪੁੱਤਰ ਹੈਂ ਅਤੇ ਇਸ
ਦੇਸ਼ ਵਿਚ ਕਿਉਂ ਆਇਆ ਹੈਂ। (ਤੂੰ) ਮੁਸ਼ਕੀ ਰੰਗ ਦੇ ਘੋੜੇ ਉਤੇ ਕਿਉਂ ਚੜ੍ਹਿਆ ਹੈਂ ਅਤੇ
ਕਾਲੇ ਬਸਤ੍ਰ ਕਿਉਂ ਪਾਏ ਹਨ?।੧੮।

ਛਪੈ ਛੰਦ

(ਮੈਂ) ਨ ਕਿਸੇ ਦੇਸ਼ ਦੇ ਰਾਜੇ ਦਾ ਪੁੱਤਰ ਹਾਂ ਅਤੇ ਨ ਹੀ ਕਿਸੇ ਦੇਸ਼ ਦਾ ਰਾਜਾ ਹਾਂ।
(ਮੈਂ ਤਾਂ) ਤੁਹਾਡੇ ਮੰਤ੍ਰੀ ਦੀ ਪੁੱਤਰੀ ਹਾਂ ਅਤੇ ਕੌਤਕ ਵੇਖਣ ਆਈ ਹਾਂ। ਸ਼ਾਸਤ੍ਰਾਂ ਸਮ੍ਰਿਤੀਆਂ
ਵਿਚ (ਲਿਖੇ ਸਿੱਧਾਂਤਾਂ ਨੂੰ) ਮੈਂ ਸਦਾ ਕੰਨਾਂ ਨਾਲ ਸੁਣਿਆ ਹੈ। (ਉਨ੍ਹਾਂ ਦੇ) ਤੱਤ ਨੂੰ ਸਮਝਣ
ਲਈ ਮੇਰਾ ਮਨ ਉਮਝਿਆ ਹੈ। ਮੈਂ ਤਦ ਹੀ (ਕੁਝ) ਬੋਲਾਂਗਾ ਜਦ ਨੇਤਰਾਂ ਨਾਲ ਕੁਝ ਵੇਖ
ਲਵਾਂਗਾ। ਹੇ ਰਾਜਨ! ਨੇਤਰਾਂ ਨਾਲ ਵੇਖੇ ਬਿਨਾ ਤੁਹਾਨੂੰ ਕੋਈ ਭੇਦ ਨਹੀਂ ਦਸਾਂਗਾ।੧੯।

ਚੌਪਈ

ਕਹਿਯੋ ਨ੍ਰਿਪਤਿ ਮੁਹਿ ਭੇਦ ਬਤਾਵਹੁ। ਰੋਸਨ ਰਾਇ ਨ ਹਿੰਦੈ ਲਜਾਵਹੁ।
ਤੁਮਰੀ ਕਹੀ ਹਿੰਦੈ ਮੈ ਰਾਖੋ। ਭੇਦ ਔਰ ਤਨ ਕਛੂ ਨ ਭਾਖੋ। ੨੦।

ਦੋਹਰਾ

ਸੁਨ ਰਾਜਾ ਜੂ ਮੈ ਕਹੋ ਕਿਸੂ ਨ ਦੀਜਹੁ ਭੇਦ।
ਜੁ ਕਛੁ ਸਾਸਤ੍ਰ ਸਿਮ੍ਰਿਤਿ ਕਹਤ ਔਰ ਉਚਾਰਤ ਬੇਦ। ੨੧।

ਜਹਾ ਸਾਧ ਕਹ ਚੋਰ ਕਰਿ ਮਾਰਤ ਲੋਗ ਰਿਸਾਇ।
ਤੁਰਤ ਧਰਨਿ ਤਿਹ ਠੋਰ ਕੀ ਧਸਕਿ ਰਸਾਤਲ ਜਾਇ। ੨੨।

ਚੌਪਈ

ਜੋ ਸਾਸਤ੍ਰ ਸਿਮ੍ਰਿਤਨ ਸੁਨਿ ਪਾਈ। ਸੋ ਕੋਤਕ ਦੇਖਨ ਕਹ ਆਈ।
ਦੇਖੋ ਕਹਾ ਇਹ ਠਾ ਅਬ ਹੂੰ ਹੈ। ਫਟਿ ਹੈ ਧਰਨਿ ਕਿ ਨਾਹਿ ਫਟਿ ਜੈਹੈ। ੨੩।

ਦੋਹਰਾ

ਜੁ ਕਛੁ ਕਥਾ ਸ੍ਰਵਨਨ ਸੁਨੀ ਸੁ ਕਛੁ ਕਹੀ ਤੁਯ ਦੇਵ।
ਅਪਨੇ ਚਿਤ ਮੈ ਰਾਖਿਯੋ ਕਿਸੂ ਨ ਦੀਜਹੁ ਭੇਵ। ੨੪।
ਸੁਨਤ ਬਚਨ ਤਾ ਕੇ ਨ੍ਰਿਪਤਿ ਨਿਕਟਿ ਬੋਲਿ ਤਿਹ ਲੀਨ।
ਸ੍ਯਾਮ ਸਾਹ ਕੇ ਪੁਤ੍ਰ ਲਖਿ ਤੁਰਤ ਬਿਦਾ ਕਰਿ ਦੀਨ। ੨੫।
ਦੁਹਿਤਾ ਦਈ ਵਜੀਰ ਕੀ ਹੈ ਗੈ ਦਏ ਅਨੇਕ।
ਪਤਿ ਕੀਨੋ ਛਲਿ ਕੈ ਤੁਰਤ ਬਾਰ ਨ ਬਾਂਕਯੋ ਏਕ। ੨੬।

ਚੌਪਈ

ਬੂਠਾ ਤੇ ਸਾਚਾ ਕਰਿ ਡਾਰਿਯੋ। ਕਿਨਹੂੰ ਭੇਦ ਨ ਹਿੰਦੈ ਬਿਚਾਰਿਯੋ।
ਸਾਮ ਦੇਸ ਲੈ ਤਾਹਿ ਸਿਧਾਈ। ਤੇਗ ਤਰੇ ਤੇ ਲਯੋ ਬਚਾਈ। ੨੭।

ਦੋਹਰਾ

ਅਤਿਭੂਤ ਗਤਿ ਬਨਿਤਾਨ ਕੀ ਜਿਹ ਨ ਸਕਤ ਕੋਉ ਪਾਇ।
ਭੇਦ ਹਾਥ ਆਵੈ ਨਹੀ ਕੋਟਿਨ ਕਿਯੋ ਉਪਾਇ। ੨੮। ੧।
ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਿਆਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੬। ੧੧੭੨। ਅਫਜ਼ੂ।

ਚੌਪਈ

ਦਛਿਨ ਦੇਸ ਬਿਚਛਨ ਨਾਰੀ। ਜੋਗੀ ਗਏ ਭਏ ਘਰ ਬਾਰੀ।
ਚਤੁਰ ਸਿੰਘ ਰਾਜ ਤਹ ਭਾਰੋ। ਚੰਦ੍ਰਬੰਸ ਮੈ ਰਹੈ ਉਜਯਾਰੋ। ੧।

ਚੌਪਈ

ਰਾਜੇ ਨੇ ਕਿਹਾ ॥ ਮੈਨੂੰ ਭੇਦ ਦੀ ਗੱਲ ਦਸੋ। ਹੇ ਰੋਸ਼ਨਿ ਰਾਇ! ਹਿਰਦੇ ਵਿਚ ਜ਼ਰਾ ਵੀ ਸੰਕੋਚ ਨ ਕਰੋ। (ਮੈਂ) ਤੁਹਾਡੀ ਕਹੀ ਗੱਲ ਹਿਰਦੇ ਵਿਚ ਰਖਾਂਗਾ ਅਤੇ ਕਿਸੇ ਨੂੰ (ਤੁਹਾਡਾ) ਭੇਦ ਨਹੀਂ ਦਸਾਂਗਾ। ੨੦।

ਦੋਹਰਾ

ਹੇ ਰਾਜਨ! ਸੁਣੋ, ਮੈਂ (ਜੋ ਕੁਝ) ਕਹਾਂਗਾ, ਇਹ ਭੇਦ ਕਿਸੇ ਨੂੰ ਨਹੀਂ ਦਸਣਾ। ਜੋ ਕੁਝ ਸ਼ਾਸਤ੍ਰਾਂ ਅਤੇ ਸਮ੍ਰਿਤੀਆਂ ਵਿਚ ਕਿਹਾ ਗਿਆ ਹੈ ਅਤੇ ਵੇਦਾਂ ਵਿਚ ਉਚਾਰਿਆ ਗਿਆ ਹੈ (ਉਹੀ ਦਸਾਂਗਾ)। ੨੧।

ਜਿਥੇ ਸਾਧ ਨੂੰ ਚੋਰ ਕਹਿ ਕੇ ਲੋਕ ਕ੍ਰੋਧਿਤ ਹੋ ਕੇ ਮਾਰ ਦਿੰਦੇ ਹੋਣ, ਉਸ ਸਥਾਨ ਦੀ ਧਰਤੀ ਧਸ ਕੇ ਪਾਤਾਲ ਨੂੰ ਚਲੀ ਜਾਏਗੀ। ੨੨।

ਚੌਪਈ

ਜੋ ਸ਼ਾਸਤ੍ਰਾਂ ਸਿਮ੍ਰਤੀਆਂ ਵਿਚ (ਲਿਖਿਆ ਹੋਇਆ) ਸੁਣਿਆ ਹੈ, ਉਸ ਕੋਤਕ ਨੂੰ ਵੇਖਣ ਲਈ ਆਇਆ ਹਾਂ। ਵੇਖਦਾ ਹਾਂ, ਇਸ ਸਥਾਨ ਉਤੇ ਕੀ ਹੁੰਦਾ ਹੈ ਕਿ ਧਰਤੀ ਫਟਦੀ ਹੈ ਕਿ ਨਹੀਂ ਫਟਦੀ। ੨੩।

ਦੋਹਰਾ

ਹੇ ਰਾਜਨ! ਜੋ ਕੁਝ ਕਥਾ (ਮੈਂ) ਕੰਨਾਂ ਨਾਲ ਸੁਣੀ ਹੈ, ਉਹੀ ਕੁਝ ਤੁਹਾਨੂੰ ਕਹਿ ਦਿੱਤੀ ਹੈ। (ਇਸ ਗੱਲ ਨੂੰ) ਆਪਣੇ ਚਿਤ ਵਿਚ ਰਖੋ ਅਤੇ ਕਿਸੇ ਨੂੰ ਭੇਦ ਨ ਦਿਓ। ੨੪। ਰਾਜੇ ਨੇ ਉਸ ਦੇ ਬਚਨ ਸੁਣ ਕੇ ਉਸ ਨੂੰ ਕੋਲ ਬੁਲਾ ਲਿਆ ਅਤੇ ਸ਼ਾਮ ਦੇਸ ਦੇ ਰਾਜੇ ਦੇ ਪੁੱਤਰ ਨੂੰ ਵੇਖ ਕੇ ਉਸ ਨੂੰ ਤੁਰਤ ਛੱਡ ਦਿੱਤਾ। ੨੫। ਉਸ ਨੂੰ ਵਜ਼ੀਰ ਦੀ ਕੁੜੀ (ਵਿਆਹ ਦਿੱਤੀ) ਅਤੇ ਅਨੇਕ ਹਾਥੀ ਅਤੇ ਘੋੜੇ ਦਿੱਤੇ। (ਰੋਸ਼ਨਿ ਰਾਇ ਨੇ) ਤੁਰਤ ਛੱਲ ਪੂਰਵਕ ਉਸ ਨੂੰ ਪਤੀ ਬਣਾਇਆ ਅਤੇ ਉਸ ਦਾ ਇਕ ਵਾਲ ਵੀ ਵਿੰਗਾ ਨ ਹੋਣ ਦਿੱਤਾ। ੨੬।

ਚੌਪਈ

ਭੂਠੇ ਨੂੰ ਸੱਚਾ ਸਿੱਧ ਕਰ ਦਿੱਤਾ। ਕਿਸੇ ਨੇ ਵੀ ਹਿਰਦੇ ਵਿਚ ਇਸ ਭੇਦ ਨੂੰ ਨ ਵਿਚਾਰਿਆ। ਉਹ (ਰੋਸ਼ਨਿ ਰਾਇ) (ਆਪਣੇ ਪਤੀ ਨੂੰ) ਲੈ ਕੇ ਸ਼ਾਮ ਦੇਸ ਚਲੀ ਗਈ ਅਤੇ (ਉਸ ਨੂੰ) ਤਲਵਾਰ (ਦੀ ਧਾਰ) ਹੇਠੋਂ ਬਚਾ ਲਿਆ। ੨੭।

ਦੋਹਰਾ

ਇਸਤਰੀਆਂ ਦੀ ਅਜੀਬ ਗਤੀ ਹੈ, ਜਿਸ ਨੂੰ ਕੋਈ ਸਮਝ ਨਹੀਂ ਸਕਦਾ। ਬੇਹਿਸਾਬੇ ਉਪਾ ਕਰਨ ਤੇ ਵੀ (ਇਨ੍ਹਾਂ ਦਾ) ਭੇਦ ਪਾਇਆ ਨਹੀਂ ਜਾ ਸਕਦਾ। ੨੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੬੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੬। ੧੧੭੨। ਚਲਦਾ।

ਚੌਪਈ

ਦੱਖਣ ਦੇਸ ਦੀਆਂ ਇਸਤਰੀਆਂ (ਬਹੁਤ) ਸੂਝਵਾਨ ਹਨ, (ਜਿਥੇ) ਗਏ ਜੋਗੀ ਵੀ ਘਰਬਾਰੀ ਬਣ ਜਾਂਦੇ ਹਨ। ਉਥੇ ਇਕ ਬਲਵਾਨ ਰਾਜਾ ਚਤੁਰ ਸਿੰਘ ਸੀ ਜੋ ਚੰਦ੍ਰ ਬੰਸ ਵਿਚ ਬਹੁਤ ਪ੍ਰਸਿੱਧ ਸੀ। ੧।

ਹੈ ਗੈ ਰਬ ਪੈਦਲ ਬਹੁ ਵਾ ਕੇ। ਔਰ ਭੂਪ ਕੋਊ ਤੁਲਿ ਨ ਤਾ ਕੇ।
ਰੂਪ ਕਲਾ ਤਾ ਕੀ ਬਰ ਨਾਰੀ। ਜਨੁ ਰਤਿ ਪਤਿ ਤੇ ਭਈ ਕੁਮਾਰੀ। ੨।

ਅਧਿਕ ਰਾਵ ਤਾ ਕੇ ਬਸਿ ਰਹੈ। ਜੋ ਵਹੁ ਮੁਖ ਤੇ ਕਹੈ ਸੁ ਕਹੈ।
ਰੂਪ ਮਤੀ ਤਿਹ ਤ੍ਰਾਸ ਨ ਡਰੈ। ਜੋ ਚਿਤ ਭਾਵੇ ਸੋਈ ਕਰੈ। ੩।

ਦੋਹਰਾ

ਇਕ ਦਿਨ ਬੈਠੇ ਤ੍ਰਿਯਨ ਮੈ ਹੋਡ ਪਰੀ ਤਿਨ ਮਾਹਿ।
ਪਿਯ ਦੇਖਤ ਕੋਊ ਜਾਰ ਸੋ ਭੋਗ ਸਕਤ ਕਰਿ ਨਾਹਿ। ੪।

ਚੌਪਈ

ਰਾਨੀ ਬਾਤ ਚਿਤ ਮੈ ਰਾਖੀ। ਮੁਖ ਤੇ ਕਛੂ ਨ ਤਿਹ ਠਾ ਭਾਖੀ।
ਏਕ ਦੋਇ ਜਬ ਮਾਸ ਬਿਤਾਯੋ। ਆਨ ਰਾਵ ਸੋ ਬਚਨ ਸੁਨਾਯੋ। ੫।
ਸੁਨੁ ਨ੍ਰਿਪ ਮੈ ਸਿਵ ਪੂਜਨ ਗਈ। ਬਾਨੀ ਮੋਹਿ ਤਹਾ ਤੈ ਭਈ।
ਏਕ ਬਾਤ ਐਸੀ ਬਹਿ ਜੈਹੈ। ਸਭ ਕੇ ਭੋਗ ਕਰਤ ਦ੍ਰਿਸਟੈ ਹੈ। ੬।

ਦੋਹਰਾ

ਜੁ ਕਛੂ ਮੋਹਿ ਸਿਵਜੁ ਕਹਿਯੋ ਸੁ ਕਛੂ ਕਹਿਯੋ ਤੁਹਿ ਦੇਵ।
ਚਿਤ ਅਪਨੇ ਮੈ ਰਾਖਿਯਹੁ ਕਿਸੁ ਨ ਦੀਜਹੁ ਭੇਵ। ੭।
ਐਸੇ ਨ੍ਰਿਪ ਸੋ ਭਾਖਿ ਕੈ ਦਿਨ ਢੈ ਚਾਰ ਬਿਤਾਇ।
ਸਕਲ ਕੋਠਰਿਨ ਤੇ ਲਏ ਸਭ ਹੀ ਜਾਰ ਬੁਲਾਇ। ੮।
ਆਪਨ ਸੋ ਲੋਡਿਯਨ ਸੋ ਜਾਰ ਦਏ ਚਿਮਟਾਇ।
ਪਠੈ ਏਕ ਚੇਰੀ ਦਈ ਕਹੈ ਨ੍ਰਿਪਤਿ ਸੋ ਜਾਇ। ੯।

ਚੌਪਈ

ਜੁ ਮੈ ਤੁਮੈ ਸਿਵ ਬਾਨੀ ਕਹੀ। ਵਹੈ ਬਾਤ ਤੁਮਰੇ ਗ੍ਰਿਹ ਲਹੀ।
ਛੋਰਿ ਸਸਤ੍ਰ ਚਲਿ ਤੁਰਤ ਨਿਹਾਰਹੁ। ਕਛੂ ਕੋਪ ਨਹਿ ਹ੍ਰਿਦੈ ਬਿਚਾਰਹੁ। ੧੦।

ਦੋਹਰਾ

ਤੁਰਤ ਬਚਨ ਸੁਨਿ ਨ੍ਰਿਪ ਗਯੋ ਕੇਲ ਕਰਤ ਜਹ ਤ੍ਰੀਯ।
ਸਿਵ ਕੇ ਬਚਨ ਸੰਭਾਰਿ ਕੈ ਠਟਕਿ ਰਹਤ ਭਯੋ ਜੀਯ। ੧੧।

ਚੌਪਈ

ਮੁਹਿ ਜੁ ਤ੍ਰਿਯਾ ਸਿਵ ਬੈਠ ਉਚਾਰੇ। ਸਾਚ ਭਏ ਵਹ ਧਾਮ ਹਮਾਰੇ।
ਰੂਪ ਮਤੀ ਮੁਹਿ ਭੂਠਿ ਨ ਕਹਿਯੋ। ਅਬ ਸੋ ਸਾਚ ਤਵਨ ਕੋ ਲਹਿਯੋ। ੧੨।

ਉਸ ਕੋਲ ਘੋੜੇ, ਹਾਥੀ, ਰਥ ਅਤੇ ਪੈਦਲ (ਸਿਪਾਹੀ) ਬਹੁਤ ਸਨ। ਉਸ ਦੇ ਬਰਾਬਰ ਕੋਈ ਹੋਰ ਰਾਜਾ ਨਹੀਂ ਸੀ। ਉਸ ਦੀ ਰੂਪ ਕਲਾ ਨਾਂ ਦੀ ਸੁੰਦਰ ਇਸਤਰੀ ਸੀ। (ਇੰਜ ਪ੍ਰੀਤ ਹੁੰਦਾ ਸੀ) ਮਾਨੋ ਰਤੀ ਦੇ ਪਤੀ (ਕਾਮ ਦੇਵ) ਦੀ ਪੁੱਤਰੀ ਹੋਵੇ।੨।

ਰਾਜਾ ਅਧਿਕਤਰ ਉਸੇ ਦੇ ਵਸ ਵਿਚ ਰਹਿੰਦਾ ਸੀ। ਜੋ ਉਹ ਮੂੰਹ ਵਿਚੋਂ ਕਹਿੰਦੀ ਸੀ, ਉਹੀ ਉਹ ਕਹਿੰਦਾ ਸੀ। ਰੂਪ ਮਤੀ ਉਸ ਤੋਂ ਡਰਦੀ ਨਹੀਂ ਸੀ। (ਉਸ ਦੇ) ਜੋ ਚਿਤ ਵਿਚ ਆਉਂਦਾ ਸੀ, ਉਹੀ ਕਰਦੀ ਸੀ।੩।

ਦੌਹਰਾ

ਇਕ ਦਿਨ ਇਸਤਰੀਆਂ ਵਿਚ ਬੈਠਿਆਂ ਉਨ੍ਹਾਂ ਵਿਚ ਇਹ ਸ਼ਰਤ ਲਗ ਗਈ ਕਿ ਪਤੀ ਨੂੰ ਵੇਖਦਿਆਂ ਕੋਈ ਯਾਰ ਨਾਲ ਭੋਗ ਨਹੀਂ ਕਰ ਸਕਦੀ।੪।

ਚੌਪਈ

ਰਾਣੀ ਨੇ ਇਹ ਗੱਲ ਚਿਤ ਵਿਚ ਰਖ ਲਈ। ਉਸ ਥਾਂ ਤੇ ਕੋਈ ਗੱਲ (ਉਸ ਨੇ) ਮੂੰਹੋਂ ਨ ਕਹੀ। ਜਦੋਂ ਇਕ ਦੋ ਮਹੀਨੇ ਬੀਤ ਗਏ (ਤਾਂ) ਆ ਕੇ ਰਾਜੇ ਨੂੰ ਕਿਹਾ।੫।

ਹੇ ਰਾਜਨ! ਸੁਣੋ, ਮੈਂ ਸ਼ਿਵ ਜੀ ਦੀ ਪੂਜਾ ਕਰਨ ਗਈ ਸਾਂ। ਉਥੇ ਮੈਨੂੰ (ਆਕਾਸ਼) ਬਾਣੀ ਹੋਈ। ਇਕ ਗੱਲ ਇਹ ਹੋਈ ਕਿ (ਇਥੇ ਆ ਕੇ) ਜੋ ਬੈਠੇਗਾ ਤਾਂ ਸਾਰੇ ਉਸ ਨੂੰ ਭੋਗ ਕਰਦੇ ਨਜ਼ਰ ਆਉਣਗੇ।੬।

ਦੌਹਰਾ

ਹੇ ਰਾਜਨ! ਜੋ ਕੁਝ ਮੈਨੂੰ ਸ਼ਿਵ ਜੀ ਨੇ ਕਿਹਾ ਸੀ, ਉਹੀ ਕੁਝ (ਮੈਂ) ਤੁਹਾਨੂੰ ਕਹਿ ਦਿੱਤਾ ਹੈ। (ਇਹ ਗੱਲ) ਆਪਣੇ ਚਿਤ ਵਿਚ ਰਖਣੀ ਅਤੇ ਕਿਸੇ ਨੂੰ ਇਸ ਦਾ ਭੇਦ ਨਹੀਂ ਦੇਣਾ।੭। ਰਾਜੇ ਨੂੰ ਇਸ ਤਰ੍ਹਾਂ ਕਹਿ ਕੇ ਦੋ ਚਾਰ ਦਿਨ ਬਿਤਾਏ ਅਤੇ (ਫਿਰ) ਸਾਰਿਆਂ ਕੋਠਿਆਂ ਤੋਂ ਸਭ ਦੇ ਯਾਰ ਬੁਲਾ ਲਏ।੮। ਆਪਣੇ ਨਾਲ ਅਤੇ ਦਾਸੀਆਂ ਨਾਲ ਯਾਰਾਂ ਨੂੰ ਸੰਯੋਗ ਅਵਸਥਾ ਵਿਚ ਕਰ ਦਿੱਤਾ ਅਤੇ ਇਕ ਇਸਤਰੀ ਨੂੰ ਭੇਜ ਦਿੱਤਾ ਕਿ ਰਾਜੇ ਨੂੰ ਜਾ ਕੇ ਕਹਿ ਦਿਓ।੯।

ਚੌਪਈ

ਮੈਂ ਤੁਹਾਨੂੰ ਜਿਹੜੀ ਸ਼ਿਵ-ਬਾਣੀ ਕਹੀ ਸੀ, ਉਹੀ ਗੱਲ (ਮੈਂ) ਤੁਹਾਡੇ ਘਰ ਵਿਚ ਵੇਖੀ ਹੈ। ਸ਼ਸਤ੍ਰਾਂ ਨੂੰ ਛੱਡ ਕੇ ਤੁਰਤ ਚਲ ਕੇ ਵੇਖੋ ਅਤੇ ਮਨ ਵਿਚ ਜ਼ਰਾ ਜਿੰਨਾ ਗੁੱਸਾ ਨ ਕਰੋ।੧੦।

ਦੌਹਰਾ

ਰਾਜਾ ਬਚਨ ਸੁਣ ਕੇ ਤੁਰਤ ਗਿਆ ਜਿਥੇ ਇਸਤਰੀਆਂ ਰਤੀ-ਕ੍ਰੀੜਾ ਕਰ ਰਹੀਆਂ ਸਨ। ਸ਼ਿਵ ਦੇ ਬਚਨ ਯਾਦ ਕਰ ਕੇ ਹਿਰਦੇ ਵਿਚ ਹੈਰਾਨ ਹੋ ਕੇ ਰਹਿ ਗਿਆ।੧੧।

ਚੌਪਈ

ਮੈਨੂੰ ਜੋ ਇਸਤਰੀ ਨੇ ਸ਼ਿਵ ਬਾਣੀ ਕਹੀ ਸੀ, ਉਹ ਮੇਰੇ ਘਰ ਵਿਚ ਸਚਮੁਚ ਵਾਪਰ ਰਹੀ ਹੈ। ਰੂਪ ਮਤੀ ਨੇ ਮੈਨੂੰ ਝੂਠ ਨਹੀਂ ਕਿਹਾ ਹੈ। ਹੁਣ ਮੈਂ ਉਸ ਦੇ ਸਚ ਨੂੰ ਸਮਝ ਲਿਆ ਹੈ।੧੨।

ਦੌਹਰਾ

ਰਤਿ ਕਰਿ ਕੈ ਸਭ ਹੀ ਤ੍ਰਿਯਨ ਦੀਨੇ ਜਾਰ ਉਠਾਇ।
ਆਪੁ ਆਨਿ ਨ੍ਰਿਪ ਸੋ ਕਹਿਯੋ ਬਹਿਗੀ ਬਾਤ ਬਨਾਇ। ੧੩।
ਜੇ ਮੈ ਤੁਮ ਸੋ ਨ੍ਰਿਪ ਕਹਿਯੋ ਬਾਤ ਅਬ ਵਹੈ ਲਹੀ।
ਕੋਪ ਨ ਚਿਤ ਮੈ ਕੀਜਿਯਹੁ ਸਿਵ ਕੇ ਬਚਨ ਸਹੀ। ੧੪।
ਕਿੰਨਰ ਜਛ ਭੁਜੰਗ ਗਨ ਨਰ ਮੁਨਿ ਦੇਵ ਅਦੇਵ।
ਤ੍ਰਿਯ ਚਰਿਤ੍ਰ ਕੋ ਚਿਤ ਮੈ ਰੰਚ ਨ ਚੀਨਤ ਭੇਵ। ੧੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਸਤਾਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੭। ੧੧੮੭। ਅਫਸ੍ਰੀ।

ਦੌਹਰਾ

ਸਾਹੁ ਏਕ ਗੁਜਰਾਤ ਕੋ ਤਾ ਕੇ ਗ੍ਰਿਹ ਇਕ ਪੂਤ।
ਸੋਦਾ ਕੋ ਚੋਕਸ ਕਰੈ ਪਿਤੁ ਤੇ ਭਯੋ ਸਪੂਤ। ੧।
ਨਾਊ ਕੇ ਇਕ ਪੁਤ੍ਰ ਸੇ ਤਾ ਕੋ ਰਹੈ ਪ੍ਰਯਾਰ।
ਸੂਰਤਿ ਮੈ ਦੇਊ ਏਕਸੇ ਕੋਊ ਨ ਸਕੈ ਬਿਚਾਰ। ੨।

ਚੌਪਈ

ਸਾਹੁ ਪੁਤ੍ਰ ਸਸੁਰਾਰੇ ਚਲੇ। ਸੰਗ ਲਏ ਨਊਆ ਸੁਤ ਭਲੇ।
ਗਹਿਰੇ ਬਨ ਭੀਤਰ ਦੇਊ ਗਏ। ਬਚਨ ਕਹਤ ਨਊਆ ਸੁਤ ਭਏ। ੩।
ਨਊਆ ਕੇ ਸੁਤ ਬਚਨ ਉਚਾਰੇ। ਸੁਨੇ ਸਾਹੁ ਸੁਤ ਬੈਨ ਹਮਾਰੇ।
ਤਬ ਹੋ ਯਾਰ ਤੁਮੈ ਪਹਿਚਾਨੇ। ਮੇਰੇ ਕਹਿਯੋ ਅਬੈ ਜੋ ਮਾਨੇ। ੪।

ਦੌਹਰਾ

ਅਸ੍ਰੂ ਬਸਤ੍ਰ ਸਭ ਅਪਨੇ ਤਨਕਿਕ ਮੋਕੇ ਦੇਹੁ।
ਯਹ ਬੁਗਚਾ ਤੁਮ ਲੈ ਚਲੋ ਚਲਿ ਆਗੇ ਫਿਰਿ ਲੇਹੁ। ੫।

ਚੌਪਈ

ਸਾਹੁ ਪੁਤ੍ਰ ਸੋਈ ਤਬ ਕਰਿਯੋ। ਤਾ ਕੋ ਬੁਗਚਾ ਨਿਜੁ ਸਿਰਿ ਧਰਿਯੋ।
ਨਿਜੁ ਘੋਰਾ ਪੈ ਤਾਹਿ ਚਰਾਯੋ। ਅਪੁਨੇ ਬਸਤ੍ਰਨ ਸੋ ਪਹਿਰਾਯੋ। ੬।
ਨਊਆ ਸੁਤ ਤਿਹ ਭੇਖ ਬਨਾਯੋ। ਦੇ ਬੁਗਚਾ ਸੁਤ ਸਾਹੁ ਚਲਾਯੋ।
ਤਾ ਕੋ ਅਤਿ ਹੀ ਚਿਤ ਹਰਖਾਨੇ। ਸਾਹੁ ਪੁਤ੍ਰ ਕਛੁ ਭੇਦ ਨ ਜਾਨੇ। ੭।

ਦੌਹਰਾ

ਚਲਤ ਚਲਤ ਸਸੁਰਾਰਿ ਕੋ ਗਾਵ ਪਹੁੰਚਯੋ ਆਇ।
ਉਤਰਿ ਨ ਤਿਹ ਸੁਤ ਸਾਹੁ ਕੋ ਹੈ ਪਰ ਲਿਯੋ ਚਰਾਇ। ੮।

ਦੋਹਰਾ

ਉਨ੍ਹਾਂ ਸਾਰੀਆਂ ਇਸਤਰੀਆਂ ਨੇ ਰਤੀ ਮੰਨਾ ਕੇ ਯਾਰਾਂ ਨੂੰ ਭੇਜ ਦਿੱਤਾ। (ਰਾਣੀ) ਆਪ ਰਾਜੇ ਕੋਲ ਆ ਕੇ ਗੱਲ ਬਣਾਉਂਦੀ ਹੋਈ ਬਹਿ ਗਈ ਅਤੇ ਕਹਿਣ ਲਗੀ। ੧੩। ਹੇ ਰਾਜਨ! ਜੇ ਮੈਂ ਤੁਹਾਨੂੰ ਕਿਹਾ ਸੀ, ਹੁਣ ਉਹੀ ਗੱਲ (ਤੁਸੀਂ) ਵੇਖੀ ਹੈ। ਮਨ ਵਿਚ ਗੁੱਸਾ ਨ ਕਰੋ, ਸ਼ਿਵ ਜੀ ਦੇ ਬਚਨ ਸਹੀ ਹਨ। ੧੪। ਕਿੰਨਰ, ਯਕਸ਼, ਸੱਪ, ਗਣ, ਨਰ, ਮੁਨੀ, ਦੇਵਤੇ ਅਤੇ ਦੈਤ (ਆਦਿ ਵਿਚੋਂ ਕੋਈ ਵੀ) ਇਸਤਰੀ ਦੇ ਚਰਿਤ੍ਰ ਦੇ ਭੇਦ ਨੂੰ ਚਿਤ ਵਿਚ ਜ਼ਰਾ ਜਿੰਨਾ ਵੀ ਨਹੀਂ ਸਮਝ ਸਕਦਾ। ੧੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤੀ ਭੂਪ ਸੰਬੰਧ ਦੇ ੬੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੭। ੧੧੮੭। ਚਲਦਾ।

ਦੋਹਰਾ

ਗੁਜਰਾਤ ਦੇ ਇਕ ਸ਼ਾਹ ਦੇ ਘਰ ਇਕ ਪੁੱਤਰ ਸੀ। ਜੋ ਪੂਰੀ ਚੌਕਸੀ ਨਾਲ ਸੌਦਾ ਕਰਦਾ ਸੀ ਅਤੇ ਪਿਉ ਦਾ ਸੁਪੁੱਤਰ ਹੋ ਨਿਬੜਿਆ ਸੀ। ੧। ਉਸ ਦਾ ਪਿਆਰ ਇਕ ਨਾਈ ਦੇ ਪੁੱਤਰ ਨਾਲ ਸੀ। ਸ਼ਕਲੋਂ ਦੋਵੇਂ ਇਕੋ ਜਿਹੇ ਸਨ। (ਉਨ੍ਹਾਂ ਨੂੰ) ਕੋਈ ਪਛਾਣ ਨਹੀਂ ਸਕਦਾ ਸੀ। ੨।

ਚੌਪਈ

ਸ਼ਾਹ ਦਾ ਪੁੱਤਰ ਸੌਹਰੇ ਘਰ ਨੂੰ ਚਲਿਆ ਅਤੇ (ਆਪਣੇ) ਨਾਲ ਨਾਈ ਦੇ ਪੁੱਤਰ ਨੂੰ ਲੈ ਲਿਆ। (ਜਦੋਂ) ਦੋਵੇਂ ਸੰਘਣੇ ਬਨ ਵਿਚ ਗਏ (ਤਾਂ ਉਸ ਨਾਲ) ਨਾਈ ਦੇ ਪੁੱਤਰ ਨੇ ਬੋਲ ਸਾਂਝੇ ਕੀਤੇ। ੩।

ਨਾਈ ਦੇ ਪੁੱਤਰ ਨੇ ਕਿਹਾ--ਹੇ ਸ਼ਾਹ ਦੇ ਪੁੱਤਰ! ਮੇਰੀ ਇਕ ਗੱਲ ਸੁਣੋ। ਮੈਂ ਤਦ ਹੀ ਤੁਹਾਨੂੰ ਆਪਣਾ ਮਿਤਰ ਮੰਨਾਗਾ, ਜੇ ਹੁਣੇ ਮੇਰਾ ਕਿਹਾ ਮੰਨੋ। ੪।

ਦੋਹਰਾ

ਆਪਣਾ ਘੋੜਾ ਅਤੇ ਸਾਰੇ ਬਸਤ੍ਰ ਬੋਤੀ ਦੇਰ ਲਈ ਮੈਨੂੰ ਦੇ ਦਿਓ ਅਤੇ ਇਹ ਗਠਰੀ ਤੁਸੀਂ ਲੈ ਲਓ ਅਤੇ ਲੈ ਕੇ ਮੇਰੇ ਅਗੇ ਚਲੋ। ੫।

ਚੌਪਈ

ਸ਼ਾਹ ਦੇ ਪੁੱਤਰ ਨੇ ਉਸੇ ਤਰ੍ਹਾਂ ਕੀਤਾ। ਉਸ ਦੀ ਗਠਰੀ ਆਪਣੇ ਸਿਰ ਉਤੇ ਧਰ ਲਈ। ਉਸ ਨੂੰ ਆਪਣੇ ਘੋੜੇ ਉਤੇ ਚੜ੍ਹਾ ਲਿਆ ਅਤੇ ਆਪਣੇ ਬਸਤ੍ਰ ਉਸ ਨੂੰ ਪਵਾ ਦਿੱਤੇ। ੬।

ਨਾਈ ਦੇ ਪੁੱਤਰ ਨੇ ਉਸ ਦਾ ਭੋਸ ਬਣਾ ਲਿਆ ਅਤੇ ਗਠਰੀ ਦੇ ਕੇ ਸ਼ਾਹ ਦੇ ਪੁੱਤਰ ਨੂੰ ਚਲਾ ਦਿੱਤਾ। ਉਸ ਦਾ ਚਿਤ ਬਹੁਤ ਖੁਸ਼ ਸੀ, ਪਰ ਸ਼ਾਹ ਦਾ ਪੁੱਤਰ ਕੁਝ ਵੀ ਭੇਦ ਨ ਸਮਝ ਸਕਿਆ। ੭।

ਦੋਹਰਾ

ਤੁਰਦੇ ਤੁਰਦੇ ਉਹ ਸੌਹਰੇ ਪਿੰਡ ਆ ਪਹੁੰਚੇ। ਪਰ ਉਸ ਨੇ ਉਤਰ ਕੇ ਘੋੜੇ ਉਤੇ ਸ਼ਾਹ ਦੇ ਪੁੱਤਰ ਨੂੰ ਨ ਚੜ੍ਹਾਇਆ। ੮।

ਸਾਹੁ ਪੁਤ੍ਰੁ ਤਿਹ ਕਹਿ ਰਹਿਯੋ ਲਯੋ ਨ ਤੁਰੈ ਚਰਾਇ।
ਸਾਹੁ ਪੁਤ੍ਰੁ ਲਖਿ ਤਿਹ ਧਨੀ ਸਕਲ ਮਿਲਤ ਭੇ ਆਇ। ੯।

ਚੌਪਈ

ਸਾਹੁ ਪੁਤ੍ਰੁ ਨਉਆ ਕਰਿ ਮਾਨ੍ਯੋ। ਨਉਆ ਸੁਤ ਸੁਤ ਸਾਹੁ ਪਛਾਨ੍ਯੋ।
ਅਤਿ ਲਜਾਇ ਮਨ ਮੈ ਵਹੁ ਰਹਿਯੋ। ਤਿਨ ਪ੍ਰਤਿ ਕਛੁ ਬਚਨ ਨਹਿ ਕਹਿਯੋ। ੧੦।

ਦੋਹਰਾ

ਨਉਆ ਸੁਤ ਕੋ ਸਾਹੁ ਕੀ ਦੀਨੀ ਬਧੁ ਮਿਲਾਇ।
ਸਾਹੁ ਪੁਤ੍ਰੁ ਸੋ ਯੋ ਕਹਿਯੋ ਦੁਆਰੇ ਬੈਠਹੁ ਜਾਇ। ੧੧।

ਚੌਪਈ

ਤਬ ਨਉਆ ਯੋ ਬਚਨ ਉਚਾਰੇ। ਕਹੌ ਕਾਜ ਇਹ ਕਰੇ ਹਮਾਰੇ।
ਬਹੁ ਬਕਰੀ ਤਿਹ ਦੇਹੁ ਚਰਾਵੈ। ਦਿਵਸ ਚਰਾਇ ਰਾਤਿ ਘਰ ਆਵੈ। ੧੨।

ਦੋਹਰਾ

ਸਾਹੁ ਪੁਤ੍ਰੁ ਛੇਰੀ ਲਏ ਬਨ ਮੈ ਭਯੋ ਖਰਾਬ।
ਸੂਕਿ ਦੂਬਰੇ ਤਨ ਭਯੋ ਹੇਰੇ ਲਜਤ ਰਬਾਬ। ੧੩।

ਚੌਪਈ

ਅਤਿ ਦੁਰਬਲ ਜਬ ਤਾਹਿ ਨਿਹਾਰਿਯੋ। ਤਬ ਨਉਆ ਸੁਤ ਬਚਨ ਉਚਾਰਿਯੋ।
ਏਕ ਖਾਟ ਯਾ ਕੋ ਅਬ ਦੀਜੈ। ਮੇਰੇ ਕਹਿਯੋ ਬਚਨ ਯਹ ਕੀਜੈ। ੧੪।

ਦੋਹਰਾ

ਖਾਟ ਸਾਹੁ ਕੋ ਪੁਤ੍ਰੁ ਲੈ ਅਧਿਕ ਦੁਖਯ ਭਯੋ ਚਿਤ।
ਗਹਿਰੇ ਬਨ ਮੈ ਜਾਇ ਕੈ ਰੋਵਤ ਪੀਟਤ ਨਿਤ। ੧੫।
ਮਹਾ ਰੁਦ੍ਰੁ ਅਰੁ ਪਾਰਬਤੀ ਜਾਤ ਹੁਤੈ ਨਰ ਨਾਹਿ।
ਤਾ ਕੋ ਦੁਖਿਤ ਬਿਲੋਕਿ ਕੈ ਦਯਾ ਭਈ ਮਨ ਮਾਹਿ। ੧੬।

ਚੌਪਈ

ਦਯਾ ਮਾਨ ਯੋ ਬਚਨ ਉਚਾਰੇ। ਸੁਨਹੁ ਸਾਹੁ ਕੋ ਸੁਤ ਦੁਖਯਾਰੇ।
ਜਾਇ ਚਮਰੁ ਤੂ ਤੂ ਮੁਖ ਕਹਿ ਹੈ। ਛੇਰੀ ਲਗੀ ਭੁੰਮ ਮੈ ਰਹਿ ਹੈ। ੧੭।

ਦੋਹਰਾ

ਜਬੈ ਉਝਰੁ ਤੂ ਭਾਖਿ ਹੈ ਤੁਰਤ ਵਹੈ ਛੁਟਿ ਜਾਇ।
ਜਬ ਲਗਿਯੋ ਕਹਿ ਹੈ ਨਹੀ ਮਰੈ ਧਰਨਿ ਲਪਟਾਇ। ੧੮।

ਸ਼ਾਹ ਦਾ ਪੁੱਤਰ ਉਸ ਨੂੰ ਕਹਿੰਦਾ ਰਿਹਾ (ਪਰ ਉਸ ਨੇ) ਘੋੜੇ ਉਤੇ ਨ ਚੜ੍ਹਾਇਆ।
ਉਸ ਧਨੀ ਨੂੰ ਸ਼ਾਹ ਦਾ ਪੁੱਤਰ ਸਮਝ ਕੇ ਸਭ ਮਿਲਣ ਲਈ ਆਏ।੯।

ਚੌਪਈ

ਸ਼ਾਹ ਦੇ ਪੁੱਤਰ ਨੂੰ ਨਾਈ ਦਾ ਅਤੇ ਨਾਈ ਦੇ ਪੁੱਤਰ ਨੂੰ ਸ਼ਾਹ ਦਾ ਪੁੱਤਰ ਕਰ ਕੇ (ਸਭ
ਨੇ) ਪਛਾਣਿਆ। ਉਹ (ਸ਼ਾਹ ਦਾ ਪੁੱਤਰ) ਮਨ ਵਿਚ ਬਹੁਤ ਸ਼ਰਮਿੰਦਾ ਹੋਇਆ ਪਰ ਉਸ
ਪ੍ਰਤਿ ਉਸ ਨੇ ਕੋਈ ਬਚਨ ਨ ਕਿਹਾ।੧੦।

ਦੋਹਰਾ

ਨਾਈ ਦੇ ਪੁੱਤਰ ਨੂੰ ਸ਼ਾਹ ਦੇ ਪੁੱਤਰ ਦੀ ਪਤਨੀ ਮਿਲਾ ਦਿੱਤੀ ਅਤੇ ਸ਼ਾਹ ਦੇ ਪੁੱਤਰ ਨੂੰ
ਇਸ ਤਰ੍ਹਾਂ ਕਿਹਾ ਕਿ ਉਹ ਦਰਵਾਜ਼ੇ ਉਤੇ ਜਾ ਕੇ ਬੈਠੇ।੧੧।

ਚੌਪਈ

ਤਦ ਨਾਈ ਦੇ ਪੁੱਤਰ ਨੇ ਇਸ ਤਰ੍ਹਾਂ ਕਿਹਾ-- (ਇਸ ਨੂੰ) ਕਹੋ ਕਿ ਮੇਰਾ ਇਹ ਕੰਮ
ਕਰੇ। ਇਸ ਨੂੰ ਬਹੁਤ ਸਾਰੀਆਂ ਬਕਰੀਆਂ ਚਰਾਉਣ ਲਈ ਦਿਓ। ਦਿਨ ਨੂੰ ਚਰਾ ਕੇ ਰਾਤ ਨੂੰ
ਘਰ ਆ ਜਾਵੇ।੧੨।

ਦੋਹਰਾ

ਸ਼ਾਹ ਦਾ ਪੁੱਤਰ ਬਕਰੀਆਂ ਲੈ ਕੇ ਬਨ ਵਿਚ ਖੁਆਰ ਹੁੰਦਾ ਰਿਹਾ ਅਤੇ ਸ਼ਰਮ ਦਾ
ਮਾਰਿਆ ਸੁਕ ਕੇ ਰਬਾਬ ਵਰਗਾ ਦੁਬਲਾ ਹੋ ਗਿਆ।੧੩।

ਚੌਪਈ

ਜਦੋਂ ਉਸ ਨੂੰ ਬਹੁਤ ਦੁਰਬਲ ਵੇਖਿਆ ਤਦ ਨਾਈ ਦੇ ਪੁੱਤਰ ਨੇ ਕਿਹਾ-- ਹੁਣ ਇਸ
ਨੂੰ ਇਕ ਮੰਜੀ ਦੇ ਦਿਓ ਅਤੇ ਮੇਰੇ ਕਹੇ ਅਨੁਸਾਰ ਇਸ ਤਰ੍ਹਾਂ ਕਰੋ।੧੪।

ਦੋਹਰਾ

ਸ਼ਾਹ ਦਾ ਪੁੱਤਰ ਮੰਜੀ ਲੈ ਕੇ ਮਨ ਵਿਚ ਹੋਰ ਵੀ ਦੁਖੀ ਹੋਇਆ। ਸੰਘਣੇ ਬਨ ਵਿਚ
ਜਾ ਕੇ ਨਿੱਤ ਰੋਣ ਪਿਟਣ ਲਗਿਆ।੧੫। ਮਹਾ ਰੁਦ੍ਰ ਅਤੇ ਪਾਰਬਤੀ ਸ਼ਾਹ ਦੇ ਪੁੱਤਰ ਕੋਲੋਂ
ਲੰਘ ਰਹੇ ਸਨ। ਉਸ ਨੂੰ ਦੁਖੀ ਵੇਖ ਕੇ (ਉਨ੍ਹਾਂ ਦੇ) ਮਨ ਵਿਚ ਦਇਆ ਆ ਗਈ।੧੬।

ਚੌਪਈ

ਦਇਆਵਾਨ ਹੋ ਕੇ (ਉਨ੍ਹਾਂ ਨੇ) ਇਸ ਤਰ੍ਹਾਂ ਕਿਹਾ-- ਸ਼ਾਹ ਦੇ ਦੁਖੀ ਪੁੱਤਰ! ਸੁਣੋ।
ਜਿਸ ਨੂੰ ਤੂੰ ਮੂੰਹ ਤੋਂ ਕਹੇਂਗਾ 'ਤੂੰ ਚਿਮਟ ਜਾ', ਤਾਂ ਉਹ ਬਕਰੀ ਭੂਮੀ ਨਾਲ ਜੁੜ ਜਾਏਗੀ।੧੭।

ਦੋਹਰਾ

ਜਦੋਂ ਤੂੰ ਵਖ ਹੋ ਜਾਣ ਲਈ ਕਹੇਂਗਾ, ਉਸੇ ਵੇਲੇ ਉਹ ਖਲਾਸ ਹੋ ਜਾਏਗੀ। ਜਦ ਤਕ
ਤੂੰ ਇਸ ਤਰ੍ਹਾਂ ਨਹੀਂ ਕਹੇਂਗਾ, ਉਹ ਧਰਤੀ ਨਾਲ ਲਗ ਕੇ ਮਰ ਜਾਏਗੀ।੧੮।

ਚੌਪਈ

ਜਬੈ ਚਮਰੁ ਤੂ ਵਹਿ ਮੁਖ ਕਹੈ। ਚਿਮਟਿਯੋ ਅਧਰ ਧਰਨਿ ਸੇ ਰਹੈ।
ਸਾਚੁ ਬਚਨ ਸਿਵ ਕੋ ਜਬ ਭਯੋ। ਤਬ ਤਿਹ ਚਿਤ ਯਹ ਠਾਟ ਠਟ੍ਯੋ। ੧੯।

ਦੋਹਰਾ

ਸਭੈ ਚਮਰੁ ਤੁਮੈ ਬਿਨਾ ਯਾ ਪੁਰ ਮੈ ਹੂੰ ਜਾਹਿ।
ਜਹ ਤਹ ਨਰ ਨਾਰੀ ਹੁਤੀ ਲਗੀ ਰਹੀ ਛਿਤ ਮਾਹਿ। ੨੦।
ਸੋਤ ਜਗਤ ਬੈਠਤ ਉਠਤ ਚਿਮਟ ਗਏ ਛਿਨ ਮਾਹਿ।
ਕੂਕ ਉਠੀ ਪੁਰ ਮੈ ਘਨੀ ਨੈਕ ਰਹੀ ਸੁਧਿ ਨਾਇ। ੨੧।
ਪਤਿ ਧੋਤੀ ਬਾਧਿਤ ਫਸਿਯੋ ਪਾਕ ਪਕਾਵਤ ਤ੍ਰੀਯ।
ਨੌਆ ਤ੍ਰਿਯ ਸੇਵਤ ਫਸਿਯੋ ਕਛੁ ਨ ਰਹੀ ਸੁਧਿ ਜੀਯ। ੨੨।

ਚੌਪਈ

ਸਾਹੁ ਪੁਤ੍ਰੁ ਤਬਹ ਤਾ ਕੇ ਆਯੋ। ਕਹਾ ਭਯੋ ਕਹਿ ਤਿਸੈ ਸੁਨਾਯੋ।
ਜੁ ਕਛੁ ਕਹੋ ਮੁਹਿ ਕਾਜ ਕਮਾਊ। ਬੈਦਹਿ ਢੂਢਿ ਤਿਹਾਰੇ ਲ੍ਯਾਊ। ੨੩।
ਲੈ ਘੋਰੀ ਸੁਤ ਸਾਹੁ ਸਿਧਾਯੋ। ਖੋਜਿ ਬੈਦ ਕੇ ਸੰਗ ਲੈ ਆਯੋ।
ਤਹ ਜੰਗਲ ਕੀ ਹਾਜਤਿ ਭਈ। ਘੋਰੀ ਸਾਹੁ ਪੁਤ੍ਰੁ ਕੇ ਦਈ। ੨੪।

ਦੋਹਰਾ

ਜਾਇ ਬੂਟੈ ਤਬ ਬੈਠਿਯੋ ਲਈ ਕੁਪੀਨ ਉਠਾਇ।
ਡਲਾ ਭਏ ਪੌਛਨ ਲਗਿਯੋ ਕਹਿਯੋ ਚਮਰੁ ਤੂ ਤਾਹਿ। ੨੫।
ਹਾਥ ਲਗੋਟੀ ਰਹਿ ਗਈ ਡਲਾ ਫਸਿਯੋ ਬੁਰਿ ਮਾਹਿ।
ਚਰਨ ਝਾਰ ਕੇ ਸੰਗ ਰਸੇ ਤਾਹਿ ਰਹੀ ਸੁਧਿ ਨਾਹਿ। ੨੬।
ਲਏ ਅਸ਼੍ਰਨੀ ਸਾਹੁ ਕੇ ਪੂਤ ਪਹੁੰਚ੍ਯੋ ਆਇ।
ਕਹਿਯੋ ਬੈਦ ਮੈ ਕ੍ਯਾ ਕਰੋ ਇਹ ਦੁਖ ਕੇ ਸੁ ਉਪਾਇ। ੨੭।

ਚੌਪਈ

ਸਾਹੁ ਪੁਤ੍ਰੁ ਤਬ ਬਚਨ ਉਚਾਰੋ। ਸੁਨੋ ਬੈਦ ਉਪਚਾਰ ਹਮਾਰੋ।
ਹਮਰੋ ਇਹ ਆਗੇ ਦੁਖ ਭਯੋ। ਇਹ ਉਪਚਾਰ ਦੂਰਿ ਹੂੰ ਗਯੋ। ੨੮।

ਦੋਹਰਾ

ਯਾ ਘੋਰੀ ਕੇ ਭਗ ਬਿਖੈ ਜੀਭ ਦਈ ਸੋ ਬਾਰ।
ਤੁਰਤ ਰੋਗ ਹਮਰੋ ਕਟਿਯੋ ਸੁਨਹੁ ਬੈਦ ਉਪਚਾਰ। ੨੯।

ਚੌਪਈ

ਜਦ ਉਸ (ਸ਼ਿਵ) ਨੇ ਮੁਖ ਤੋਂ 'ਤੂੰ ਚਿਮਟ ਜਾ' ਕਿਹਾ ਤਾਂ (ਉਸ ਦਾ) ਹੇਠਲਾ ਹੋਠ ('ਅਧਰ') ਧਰਤੀ ਨਾਲ ਚਿਮਟ ਗਿਆ। ਜਦ ਸ਼ਿਵ ਦੇ ਬਚਨ ਸੱਚੇ ਸਿੱਧ ਹੋਏ, ਤਾਂ ਉਸ ਨੇ ਚਿਤ ਵਿਚ ਇਹ ਬਣਤ ਬਣਾਈ।੧੯।

ਦੋਹਰਾ

(ਉਸ ਨੇ ਕਿਹਾ-) ਮੇਰੇ ਬਿਨਾ ਇਸ ਨਗਰ ਦੇ ਸਾਰੇ ਚਿਮਟ ਜਾਣ। ਜਿਥੇ ਕਿਥੇ ਜੋ ਨਰ ਨਾਰੀ ਸੀ, ਸਭ ਧਰਤੀ ਨਾਲ ਚਿਮਟ ਗਈ।੨੦। ਸੌਂਦੇ, ਜਾਗਦੇ, ਉਠਦੇ, ਬੈਠਦੇ ਸਾਰੇ ਹੀ ਛਿਣ ਭਰ ਵਿਚ ਚਿਮਟ ਗਏ। ਸ਼ਹਿਰ ਵਿਚ ਬਹੁਤ ਚੀਖ ਚਹਾੜਾ ਪੈ ਗਿਆ ਅਤੇ ਕਿਸੇ ਵਿਚ ਸੁੱਧ ਬੁੱਧ ਨ ਰਹੀ।੨੧।

ਪਤੀ ਧੋਤੀ ਬੰਨ੍ਹਦਿਆਂ ਫਸ ਗਿਆ ਅਤੇ ਇਸਤਰੀ ਰਸੋਈ ਤਿਆਰ ਕਰਦੀ ਫਸ ਗਈ। ਨਵੀਂ ਵਿਆਹੀ ਇਸਤਰੀ (ਪਤੀ ਨਾਲ) ਸੁਤੀ ਹੋਈ ਫਸ ਗਈ ਅਤੇ (ਕਿਸੇ ਨੂੰ ਵੀ ਆਪਣੇ) ਜੀ ਦੀ ਹੋਸ਼ ਨ ਰਹੀ।੨੨।

ਚੌਪਈ

ਤਦ ਸ਼ਾਹ ਦਾ ਪੁੱਤਰ ਉਸ (ਨਾਈ ਦੇ ਪੁੱਤਰ) ਕੋਲ ਆਇਆ। ਜੋ (ਉਸ ਨਾਲ) ਹੋਇਆ, ਉਹ ਉਸ ਨੂੰ ਸੁਣਾਇਆ। (ਸ਼ਾਹ ਦੇ ਪੁੱਤਰ ਨੇ ਨਾਈ ਦੇ ਪੁੱਤਰ ਨੂੰ ਕਿਹਾ--ਤੁਸੀਂ) ਮੈਨੂੰ ਜੋ ਕੁਝ ਕਹੋ, ਉਹ ਕੰਮ ਕਰਾਂਗਾ। ਤੁਹਾਡੇ ਲਈ ਵੈਦ ਨੂੰ ਲਭ ਲਿਆਵਾਂਗਾ। ੨੩।

ਘੋੜੀ ਲੈ ਕੇ ਸ਼ਾਹ ਦਾ ਪੁੱਤਰ ਗਿਆ ਅਤੇ ਵੈਦ ਨੂੰ ਲਭ ਕੇ ਨਾਲ ਲੈ ਆਇਆ। ਉਸ ਵੈਦ ਨੂੰ ਜੰਗਲ ਜਾਣ ਦੀ ਹਾਜਤ ਹੋਈ ਅਤੇ ਸ਼ਾਹ ਦੇ ਪੁੱਤਰ ਨੂੰ ਉਸ ਨੇ ਘੋੜੀ ਦੇ ਦਿੱਤੀ।੨੪।

ਦੋਹਰਾ

ਤਦ ਉਹ ਲੰਗੋਟੀ ਚੁਕ ਕੇ ਇਕ ਬੂਟੇ ਪਾਸ ਜਾ ਬੈਠਾ ਅਤੇ (ਜਦੋਂ) ਮਿੱਟੀ ਦਾ ਡਲਾ ਲੈ ਕੇ (ਗੁਦਾ ਨੂੰ) ਪੂੰਝਣ ਲਗਿਆ (ਤਾਂ ਸ਼ਾਹ ਦੇ ਪੁੱਤਰ ਨੇ) ਕਿਹਾ 'ਤੂੰ ਚਿਮਟ ਜਾ'।੨੫। ਲੰਗੋਟੀ (ਵੈਦ) ਦੇ ਹੱਥ ਵਿਚ ਰਹਿ ਗਈ ਅਤੇ ਮਿੱਟੀ ਦਾ ਡਲਾ ਗੁਦਾ ਵਿਚ ਫਸ ਗਿਆ। (ਉਸ ਦੇ) ਪੈਰ ਝਾੜੀ ਵਿਚ ਉਲਝ ਗਏ ਅਤੇ ਉਸ ਨੂੰ ਕੋਈ ਸੁੱਧ ਬੁੱਧ ਨ ਰਹੀ।੨੬। ਸ਼ਾਹ ਦਾ ਪੁੱਤਰ ਘੋੜੀ ਲੈ ਕੇ ਆ ਪਹੁੰਚਿਆ ਅਤੇ ਕਹਿਣ ਲਗਿਆ 'ਹੇ ਵੈਦ! ਮੈਂ ਕੀ ਕਰਾਂ, ਇਸ ਦੁਖ ਦਾ ਕੀ ਉਪਾ ਹੈ'।੨੭।

ਚੌਪਈ

ਤਦ ਸ਼ਾਹ ਦੇ ਪੁੱਤਰ ਨੇ ਕਿਹਾ 'ਹੇ ਵੈਦ! ਮੇਰਾ ਇਲਾਜ ਸੁਣੋ। ਮੈਨੂੰ ਵੀ (ਇਕ ਵਾਰ) ਅਗੇ ਇਹ ਦੁਖ ਹੋਇਆ ਸੀ (ਜੋ) ਇਹ ਇਲਾਜ ਕਰਨ ਨਾਲ ਦੂਰ ਹੋ ਗਿਆ ਸੀ।੨੮।

ਦੋਹਰਾ

ਇਸ ਘੋੜੀ ਦੀ ਭਗ ਵਿਚ ਮੈਂ ਸੌ ਵਾਰ ਜੀਭ ਦਿੱਤੀ ਸੀ। ਹੇ ਵੈਦ! ਸੁਣੋ, ਇਸ ਇਲਾਜ ਨਾਲ ਮੇਰਾ ਰੋਗ ਤੁਰਤ ਕਟ ਗਿਆ ਸੀ।੨੯।

ਚੌਪਈ

ਤਬੈ ਬੈਦ ਸੋਊ ਕ੍ਰਿਆ ਕਮਾਈ। ਤਾ ਕੇ ਭਗ ਮੈ ਜੀਭ ਧਸਾਈ।
ਕਹਿਯੋ ਚਮਰੁ ਤੂ ਸੋ ਲਗਿ ਗਈ। ਅਤਿ ਹਾਸੀ ਗਦਹਾ ਕੋ ਭਈ। ੩੦।

ਲਏ ਲਏ ਤਾ ਕੋ ਪੁਰ ਆਯੋ। ਸਗਲ ਗਾਵ ਕੋ ਦਰਸ ਦਿਖਾਯੋ।
ਬੈਦ ਕਛੁ ਉਪਚਾਰਹਿ ਕਰੋ। ਇਨ ਕੇ ਪ੍ਰਾਨ ਛੁਟਨ ਤੇ ਡਰੋ। ੩੧।

ਪੁਰ ਜਨ ਬਾਚ

ਦੋਹਰਾ

ਅਧਿਕ ਦੁਖੀ ਪੁਰ ਜਨ ਭਏ ਕਛੁ ਨ ਚਲਿਯੋ ਉਪਾਇ।
ਚਲਤ ਫਿਰਤ ਯਾ ਕੋ ਨਿਰਖਿ ਰਹੇ ਚਰਨ ਲਪਟਾਇ। ੩੨।

ਚੌਪਈ

ਹਮਰੇ ਨਾਥ ਉਪਾਇਹਿ ਕੀਜੈ। ਅਪਨੇ ਜਾਨਿ ਰਾਖਿ ਕਰਿ ਲੀਜੈ।
ਇਨੈ ਕਰੀ ਕਛੁ ਚੁਕ ਤਿਹਾਰੀ। ਮਹਾ ਰੋਗ ਤੇ ਲੋਹੁ ਉਬਾਰੀ। ੩੩।

ਸਾਹ ਸੁਤ ਬਾਚ

ਚੌਪਈ

ਸਕਲ ਕਥਾ ਤਿਨ ਭਾਖਿ ਸੁਨਾਈ। ਪੁਰ ਲੋਗਨ ਸਭਹੂੰ ਸੁਨਿ ਪਾਈ।
ਲੈ ਦੂਜੀ ਕੰਨ੍ਯਾ ਤਿਹ ਦੀਨੀ। ਭਾਤਿ ਭਾਤਿ ਉਸਤਤਿ ਮਿਲ ਕੀਨੀ। ੩੪।

ਔਰ ਸਕਲ ਪੁਰ ਛੋਰਿ ਉਬਾਰਿਯੋ। ਨਉਆ ਸੁਤ ਚਿਮਟਿਯੋ ਹੀ ਮਾਰਿਯੋ।
ਬ੍ਰਯਾਹ ਦੂਸਰੇ ਅਪਨੇ ਕੀਨੇ। ਨਿਜੁ ਪੁਰ ਕੋ ਬਹੁਰੇ ਮਗੁ ਲੀਨੇ। ੩੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਾਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੮। ੧੨੨੨। ਅਫਜ਼ੂ।

ਦੋਹਰਾ

ਚਪਲ ਸਿੰਘ ਰਾਜਾ ਬਡੋ ਰਾਜ ਕਲਾ ਤਿਹ ਨਾਰਿ।
ਇੰਦ੍ਰ ਦੇਵ ਰੀਝੇ ਰਹੈ ਜਾਨਿ ਸਚੀ ਅਨੁਹਾਰਿ। ੧।
ਸੋ ਰਾਨੀ ਇਕ ਚੋਰ ਸੋ ਰਮ੍ਯੋ ਕਰਤ ਦਿਨੁ ਰੈਨਿ।
ਤਾਹਿ ਬੁਲਾਵੈ ਨਿਜੁ ਸਦਨ ਆਪੁ ਜਾਇ ਤਿਹ ਐਨ। ੨।
ਏਕ ਦਿਵਸ ਆਵਤ ਸਦਨ ਨ੍ਰਿਪ ਬਰ ਲਖਿਯੋ ਬਨਾਇ।
ਲੂਟਿ ਕੂਟਿ ਤਸਕਰ ਲਯੋ ਸੂਰੀ ਦਿਯੋ ਚਰਾਇ। ੩।
ਜਬ ਸ਼ੋਨਤ ਭਭਕੋ ਉਠਤ ਤਬ ਆਖੈ ਖੁਲਿ ਜਾਹਿ।
ਜਬੈ ਸ੍ਵਾਸ ਤਰ ਕੋ ਰਮੈ ਕਛੁ ਰਹੈ ਸੁਧਿ ਨਾਹਿ। ੪।

ਚੌਪਈ

ਤਦ ਵੈਦ ਨੇ ਉਹੀ ਕ੍ਰਿਆ ਕੀਤੀ ਅਤੇ ਘੋੜੀ ਦੀ ਭਗ ਵਿਚ ਜੀਭ ਧਸ ਦਿੱਤੀ।
(ਸ਼ਾਹ ਦੇ ਪੁੱਤਰ ਨੇ) ਕਿਹਾ--‘ਤੂੰ ਚਿਮਟ ਜਾ’ ਅਤੇ ਉਹ ਜੁੜ ਗਈ। ਉਸ ਖੋਤੇ (ਵੈਦ) ਦੀ
ਬਹੁਤ ਹਾਸੀ ਹੋਈ।੩੦।

ਉਸ ਨੂੰ ਨਾਲ ਲੈ ਕੇ ਪਿੰਡ ਵਿਚ ਆਇਆ ਅਤੇ ਸਾਰੇ ਪਿੰਡ ਨੂੰ ਨਜ਼ਾਰਾ ਵਿਖਾਇਆ।
(ਪਿੰਡ ਦੇ ਇਕ ਵੈਦ ਨੂੰ ਕਿਹਾ-) ਹੇ ਵੈਦ! ਇਸ ਦਾ ਕੁਝ ਉਪਚਾਰ ਕਰੋ ਅਤੇ ਇਸ ਦੇ ਪ੍ਰਾਣ
ਨਿਕਲਣ ਤੋਂ ਡਰੋ।੩੧।

ਪਿੰਡ ਵਾਸੀਆਂ ਨੇ ਕਿਹਾ--

ਦੌਹਰਾ

ਪਿੰਡ ਦੇ ਲੋਕ ਬਹੁਤ ਦੁਖੀ ਹੋ ਗਏ ਅਤੇ ਉਨ੍ਹਾਂ ਦਾ ਕੋਈ ਉਪਾ ਨ ਚਲਿਆ। (ਸ਼ਾਹ
ਨੂੰ) ਚਲਦਾ ਫਿਰਦਾ ਦੇਖ ਕੇ ਸਾਰੇ ਉਸ ਦੇ ਚਰਨੀ ਲਗ ਗਏ।੩੨।

ਚੌਪਈ

ਹੇ ਨਾਥ! ਸਾਡਾ (ਕੋਈ) ਉਪਾ ਕਰੋ ਅਤੇ ਆਪਣਾ ਜਾਣ ਕੇ (ਸਾਡੀ) ਰਖਿਆ ਕਰੋ।
ਇਨ੍ਹਾਂ ਨੇ ਤੁਹਾਡੀ ਕੋਈ ਗਲਤੀ ਕੀਤੀ ਹੋਵੇਗੀ। (ਇਨ੍ਹਾਂ ਨੂੰ ਇਸ) ਮਹਾ ਰੋਗ ਤੋਂ ਬਚਾ
ਲਵੋ।੩੩।

ਸ਼ਾਹ ਦੇ ਪੁੱਤਰ ਨੇ ਕਿਹਾ--

ਚੌਪਈ

ਉਸ ਨੇ ਸਾਰੀ ਗੱਲ ਦਸ ਦਿੱਤੀ ਅਤੇ ਪਿੰਡ ਦੇ ਸਾਰੇ ਲੋਕਾਂ ਨੇ ਸੁਣ ਲਈ। ਉਸ ਨੂੰ
ਦੂਜੀ ਕੰਨਿਆ ਦੇ ਦਿੱਤੀ ਅਤੇ ਮਿਲ ਕੇ ਭਾਂਤ ਭਾਂਤ ਦੀ ਉਸਤਤ ਕੀਤੀ। ੩੪।

ਉਸ ਨੇ ਸਾਰੇ ਪਿੰਡ ਨੂੰ ਮੁਕਤ ਕਰ ਕੇ (ਉਨ੍ਹਾਂ ਨੂੰ) ਉਬਾਰਿਆ ਅਤੇ ਨਾਈ ਦੇ ਪੁੱਤਰ
ਨੂੰ ਚਿਮਟਿਆ ਹੋਇਆ ਹੀ ਮਾਰ ਦਿੱਤਾ। ਆਪ ਦੂਜਾ ਵਿਆਹ ਕੀਤਾ ਅਤੇ ਫਿਰ ਆਪਣੇ
ਨਗਰ ਦਾ ਰਾਹ ਪਕੜਿਆ। ੩੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਪੁਰਖ ਚਰਿਤ੍ਰ ਦੇ ਮੰਤੀ ਭੂਪ ਸੰਬਾਦ ਦੇ ੬੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੮। ੧੨੨੨। ਚਲਦਾ।

ਦੌਹਰਾ

ਚਪਲ ਸਿੰਘ ਨਾਂ ਦਾ ਇਕ ਵੱਡਾ ਰਾਜਾ ਸੀ ਅਤੇ ਰਾਜ ਕਲਾ (ਨਾਂ ਦੀ ਉਸ ਦੀ)
ਇਸਤਰੀ ਸੀ। ਉਸ ਨੂੰ ਸਚੀ ਵਰਗੀ ਸਮਝ ਕੇ ਇੰਦਰ ਵੀ ਬਹੁਤ ਰੀਝਿਆ ਰਹਿੰਦਾ ਸੀ।੧।
ਉਹ ਰਾਣੀ ਇਕ ਚੋਰ ਨਾਲ ਦਿਨ ਰਾਤ ਰਮਣ ਕਰਦੀ ਸੀ। ਉਸ ਨੂੰ (ਕਦੇ) ਆਪਣੇ ਘਰ
ਬੁਲਾ ਲੈਂਦੀ ਅਤੇ (ਕਦੇ) ਉਸ ਦੇ ਘਰ ਚਲੀ ਜਾਂਦੀ।੨।

ਇਕ ਦਿਨ ਰਾਜੇ ਨੇ (ਚੋਰ ਨੂੰ) ਘਰ ਆਉਂਦਿਆਂ ਵੇਖ ਲਿਆ। (ਉਸ) ਚੋਰ ਨੂੰ ਮਾਰ
ਕੁਟ ਕੇ ਸੂਲੀ ਉਤੇ ਚੜ੍ਹਾ ਦਿੱਤਾ।੩। ਜਦ (ਉਸ ਦੇ ਅੰਦਰ) ਲਹੂ ਦਾ ਭਭਕਾਰ ਉਠਦਾ
(ਅਰਥਾਤ ਉਪਰ ਨੂੰ ਚਲਦਾ) ਤਦ (ਉਸ ਦੀਆਂ) ਅੱਖਾਂ ਖੁਲ੍ਹ ਜਾਂਦੀਆਂ। ਜਦ ਸੁਆਸ
ਹੇਠਾਂ ਨੂੰ ਚਲਦਾ ਤਾਂ ਕੁਝ ਸੁੱਧ ਬੁੱਧ ਨ ਰਹਿੰਦੀ।੪।

ਚੌਪਈ

ਰਾਨੀ ਜਬ ਬਤਿਯਾ ਸੁਨ ਪਾਈ। ਤਸਕਰ ਕੇ ਮਿਲਬੇ ਕਹ ਧਾਈ।
ਜਬ ਸ਼ੋਨਤ ਊਰਧ ਤਿਹ ਆਯੋ। ਛੁਟੀ ਆਖਿ ਦਰਸਨ ਤ੍ਰਿਯੁ ਪਾਯੋ। ੫।

ਤਬ ਰਾਨੀ ਤਿਹ ਬਚਨ ਉਚਾਰੇ। ਸੁਨੁ ਤਸਕਰ ਮਮ ਬੈਨ ਪ੍ਰਯਾਰੇ।
ਜੇ ਕਛੁ ਆਗ੍ਯਾ ਦੇਹੁ ਸੁ ਕਰੇ। ਤੁਮ ਬਿਨ ਮਾਰ ਕਟਾਰੀ ਮਰੇ। ੬।
ਤਬ ਤਸਕਰ ਯੋ ਬੈਨ ਉਚਾਰੇ। ਯਹੈ ਹੋਸ ਮਨ ਰਹੀ ਹਮਾਰੇ।
ਮਰਤ ਸਮੈ ਚੁੰਬਨ ਤਵ ਕਰੇ। ਬਹੁਰੇ ਯਾ ਸੂਰੀ ਪਰ ਮਰੇ। ੭।
ਜਬ ਰਾਨੀ ਚੁੰਬਨ ਤਿਹ ਦੀਨੇ। ਸ਼ੋਨ ਭਭਾਕੈ ਤਸਕਰ ਕੀਨੇ।
ਤਬ ਤਸਕਰ ਕੇ ਮੁਖਿ ਜੁਰਿ ਗਯੋ। ਨਾਕ ਕਾਟ ਰਾਨੀ ਕੇ ਲਯੋ। ੮।

ਦੋਹਰਾ

ਜਬ ਤਸਕਰ ਚੁੰਬਨ ਕਰਿਯੋ ਪ੍ਰਾਨ ਤਜੇ ਤਤਕਾਲ।
ਨਾਕ ਕਟਿਯੋ ਮੁਖ ਮੈ ਰਹਿਯੋ ਰਾਨੀ ਭਈ ਬਿਹਾਲ। ੯।

ਚੌਪਈ

ਨਾਕ ਕਟਾਇ ਤ੍ਰਿਯਾ ਘਰ ਆਈ। ਜੋਰਿ ਨ੍ਰਿਪਤਿ ਕੇ ਬਾਤ ਸੁਨਾਈ।
ਕਾਟ ਨਾਕ ਸਿਵ ਭੋਜਨ ਚਰਾਯੋ। ਸੋ ਨਹਿ ਲਗਯੋ ਰੁਦ੍ਰ ਯੋ ਭਾਯੋ। ੧੦।

ਪੁਨ ਸਿਵਜੂ ਯੋ ਬਚਨ ਉਚਾਰੇ। ਚੋਰ ਬਕ੍ਰ ਮੈ ਨਾਕ ਤਿਹਾਰੇ।
ਤੁਰਹੁ ਤਹਾ ਤੇ ਕਾਵ ਮੰਗੈਯੋ। ਆਨਿ ਤ੍ਰਿਯਾ ਕੇ ਬਕ੍ਰ ਲਗੈਯੋ। ੧੧।

ਦੋਹਰਾ

ਤਬ ਰਾਜੈ ਸੋਈ ਕਿਯੋ ਸਿਵ ਕੇ ਬਚਨ ਪਛਾਨਿ।
ਤਾ ਕੇ ਮੁਖ ਸੋ ਕਾਵ ਹੈ ਨਾਕ ਲਗਾਯੋ ਆਨਿ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਉਨਹਤਰੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੬੯। ੧੨੩੪। ਅਫਸ੍ਰੀ।

ਚੌਪਈ

ਏਕ ਲਹੌਰ ਸੁਨਾਰੇ ਰਹੈ। ਅਤਿ ਤਸਕਰ ਤਾ ਕੇ ਜਗ ਕਹੈ।
ਸਾਹੁ ਤ੍ਰਿਯਾ ਤਾ ਕੇ ਸੁਨਿ ਪਾਯੋ। ਘਾਟ ਗੜਨ ਹਿਤ ਤਾਹਿ ਬੁਲਾਯੋ। ੧।

ਦੋਹਰਾ

ਚਿਤ੍ਰ ਪ੍ਰਭਾ ਤ੍ਰਿਯ ਸਾਹੁ ਕੀ ਜੈਮਲ ਨਾਮ ਸੁਨਾਰ।
ਘਾਟ ਘੜਤ ਭਯੋ ਸ੍ਵਰਨ ਕੇ ਤਵਨ ਤ੍ਰਿਯਾ ਕੇ ਦ੍ਵਾਰ। ੨।

ਚੌਪਈ

ਜਦ ਰਾਣੀ ਨੇ ਇਹ ਗੱਲ ਸੁਣੀ ਤਾਂ ਚੋਰ ਨੂੰ ਮਿਲਣ ਲਈ ਗਈ। ਜਦੋਂ ਉਸ ਦਾ ਲਹੂ ਉਪਰ ਵਲ ਚਲਿਆ ਤਾਂ ਉਸ ਦੀ ਅੱਖ ਖੁਲ੍ਹੀ ਅਤੇ (ਉਸ ਨੇ) ਇਸਤਰੀ ਦਾ ਦਰਸ਼ਨ ਕੀਤਾ।੫।

ਤਦ ਰਾਣੀ ਨੇ ਉਸ ਪ੍ਰਤਿ ਬਚਨ ਕੀਤਾ[] ਹੇ ਪਿਆਰੇ ਚੋਰ! ਮੇਰੀ ਗੱਲ ਸੁਣ। ਜੇ (ਮੈਨੂੰ) ਆਗਿਆ ਦੇਵੇਂਗਾ, ਉਹੀ ਮੈਂ ਕਰਾਂਗੀ। ਤੇਰੇ ਬਿਨਾ ਕਟਾਰ ਮਾਰ ਕੇ ਮਰ ਜਾਵਾਂਗੀ।੬।

ਤਦ ਚੋਰ ਨੇ ਇਹ ਬਚਨ ਕਹੇ ਕਿ ਮੇਰੇ ਮਨ ਵਿਚ ਇਹੀ ਹਵਾਸ ('ਹੋਸ') ਹੈ ਕਿ ਮਰਨ ਵੇਲੇ ਤੇਰਾ ਚੁੰਮਣ ਲਵਾਂ, ਫਿਰ ਇਸ ਸੂਲੀ ਉਤੇ ਚੜ੍ਹ ਕੇ ਮਰਾਂ।੭।

ਜਦ ਰਾਣੀ ਨੇ ਉਸ ਨੂੰ ਚੁੰਬਣ ਦਿੱਤਾ (ਤਾਂ) ਚੋਰ ਨੇ ਲਹੂ ਦਾ ਭਭਾਕਾ ਕੀਤਾ। ਤਦ ਚੋਰ ਦਾ ਮੂੰਹ ਜੁੜ ਗਿਆ ਅਤੇ ਰਾਣੀ ਦਾ ਨਕ ਕਟ ਲਿਆ।੮।

ਦੌਹਰਾ

ਜਦ ਚੋਰ ਨੇ ਚੁੰਬਣ ਲਿਆ ਤਾਂ ਉਸੇ ਵੇਲੇ ਪ੍ਰਾਣ ਵੀ ਤਿਆਗ ਦਿੱਤੇ। (ਰਾਣੀ ਦਾ) ਕਟਿਆ ਹੋਇਆ ਨਕ ਉਸ ਦੇ ਮੂੰਹ ਵਿਚ ਹੀ ਰਿਹਾ ਅਤੇ ਰਾਣੀ ਬੇਹਾਲ ਹੋ ਗਈ।੯।

ਚੌਪਈ

ਨਕ ਕਟਵਾ ਕੇ ਰਾਣੀ ਘਰ ਆ ਗਈ ਅਤੇ ਗੱਲ ਬਣਾ ਕੇ ਰਾਜੇ ਨੂੰ ਦਸੀ ਕਿ ਮੈਂ ਨਕ ਕਟ ਕੇ ਸ਼ਿਵ ਨੂੰ ਭੋਜਨ (ਦੇ ਰੂਪ ਵਿਚ) ਚੜ੍ਹਾਈ ਹੈ। ਉਹ ਸ਼ਿਵ ਨੂੰ ਚੰਗੀ ਨਹੀਂ ਲਗੀ ਹੈ।੧੦।

ਫਿਰ ਸ਼ਿਵ ਨੇ ਇਹ ਬਚਨ ਕਹੇ ਕਿ ਚੋਰ ਦੇ ਮੂੰਹ ਵਿਚ ਤੇਰੀ ਨਕ (ਫਸੀ ਪਈ) ਹੈ। ਉਥੋਂ ਤੁਰਤ ਕਢ ਕੇ ਮੰਗਵਾ ਲਵੋ ਅਤੇ ਲਿਆ ਕੇ (ਆਪਣੀ) ਇਸਤਰੀ ਦੇ ਮੂੰਹ ਉਤੇ ਲਗਾ ਦਿਓ।੧੧।

ਦੌਹਰਾ

ਤਦ ਰਾਜੇ ਨੇ ਉਸ ਨੂੰ ਸ਼ਿਵ ਦੀ ਆਗਿਆ ਸਮਝ ਕੇ ਉਹੀ ਕੀਤਾ ਅਤੇ ਨਕ ਨੂੰ ਉਸ (ਚੋਰ) ਦੇ ਮੂੰਹ ਤੋਂ ਕਢ ਕੇ ਉਸ (ਰਾਣੀ) ਦੇ ਮੂੰਹ ਉਤੇ ਲਗਾ ਦਿੱਤਾ।੧੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੬੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੬੯। ੧੨੩੪। ਚਲਦਾ।

ਚੌਪਈ

ਲਾਹੌਰ ਵਿਚ ਇਕ ਸੁਨਿਆਰਾ ਰਹਿੰਦਾ ਸੀ। ਉਸ ਨੂੰ ਸਾਰੇ ਵੱਡਾ ਚੋਰ ਕਹਿੰਦੇ ਸਨ। ਇਹ (ਗੱਲ) ਸ਼ਾਹ ਦੀ ਵਹੁਟੀ ਨੇ ਸੁਣ ਲਈ। ਉਸ ਨੂੰ (ਗਹਿਣਿਆਂ ਦੀ) ਘਾੜਤ ਘੜਨ ਲਈ ਬੁਲਾ ਲਿਆ।੧।

ਦੌਹਰਾ

ਸ਼ਾਹ ਦੀ ਇਸਤਰੀ ਦਾ ਨਾਂ ਚਿਤ੍ਰ ਪ੍ਰਭਾ ਸੀ ਅਤੇ ਸੁਨਿਆਰੇ ਦਾ ਨਾਂ ਜੈਮਲ ਸੀ। ਸੋਨੇ ਦੇ ਗਹਿਣੇ ਘੜਨ ਲਈ (ਉਹ) ਉਸ ਇਸਤਰੀ ਦੇ ਦੁਆਰ ਉਤੇ ਆਇਆ।੨।

ਚੌਪਈ

ਜੋਨ ਸੁਨਾਰੋ ਘਾਤ ਲਗਾਵੈ। ਤਵਨੈ ਘਾਤ ਤ੍ਰਿਯਾ ਲਖਿ ਜਾਵੈ।
 ਏਕ ਉਪਾਇ ਚਲਨ ਨਹਿ ਦੇਈ। ਗ੍ਰਿਹ ਕੋ ਧਨ ਮਮ ਹਰ ਨਹਿ ਲੇਈ। ੩।

ਦੋਹਰਾ

ਕੋਰਿ ਜਤਨ ਸਠ ਕਰ ਰਹਿਯੋ ਕਛੂ ਨ ਚਲਿਯੋ ਉਪਾਇ।
 ਆਪਨ ਸੁਤ ਕੋ ਨਾਮ ਲੈ ਰੋਦਨੁ ਕਿਯੋ ਬਨਾਇ। ੪।

ਚੌਪਈ

ਬੰਦਨ ਨਾਮ ਪੁਤ੍ਰ ਹੋ ਮਰਿਯੋ। ਮੇਰੇ ਸਕਲੇ ਸੁਖ ਬਿਧਿ ਹਰਿਯੋ।
 ਜੋ ਕਹਿ ਮੂੰਡ ਧਰਨਿ ਪਰ ਮਾਰਿਯੋ। ਭਾਤਿ ਭਾਤਿ ਹਿਯ ਦੁਖਤ ਪੁਕਾਰਿਯੋ। ੫।

ਏਕ ਪੁਤ੍ਰ ਤਾਹੂ ਕੋ ਮਾਰਿਯੋ। ਸੋ ਚਿਤਾਰਿ ਤਿਨ ਰੋਦਨ ਕਰਿਯੋ।
 ਤਬ ਹੀ ਘਾਤ ਸੁਨਾਰੋ ਪਾਯੋ। ਨਾਲ ਬੀਚ ਕਰ ਸ੍ਵਰਨ ਚੁਰਾਯੋ। ੬।

ਤਪਤ ਸਲਾਕ ਡਾਰਿ ਛਿਤ ਦਈ। ਸੋਨਹਿ ਮਾਟੀ ਸੋ ਮਿਲਿ ਗਈ।
 ਕਹਿਯੋ ਨ ਸੁਤ ਗ੍ਰਿਹ ਭਯੋ ਹਮਾਰੈ। ਪਾਛੇ ਮੂੰਠੀ ਛਾਰ ਕੀ ਡਾਰੈ। ੭।

ਜਬ ਸੁਨਾਰ ਤ੍ਰਿਯ ਸੋ ਸੁਨਿ ਪਾਈ। ਬਹੁ ਮੂੰਠੀ ਭਰਿ ਰਾਖਿ ਉਡਾਈ।
 ਸੁਨ ਸੁਨਾਰ ਤੇਰੇ ਸਿਰ ਮਾਹੀ। ਜਾ ਕੇ ਏਕ ਪੁਤ੍ਰ ਗ੍ਰਿਹ ਨਾਹੀ। ੮।

ਦੋਹਰਾ

ਪੂਤਨ ਸੋ ਪਤ ਪਾਈਯੈ ਪੂਤ ਭਿਰਤ ਰਨ ਜਾਇ।
 ਇਹ ਮਿਸ ਰਾਖਿ ਉਡਾਇ ਕੈ ਲਈ ਸਲਾਕ ਛਪਾਇ। ੯।

ਚੌਪਈ

ਤਬ ਐਸੋ ਤ੍ਰਿਯ ਬਚਨ ਉਚਾਰੇ। ਮੇਰੇ ਪਤਿ ਪਰਦੇਸ ਪਧਾਰੇ।
 ਤਾ ਤੇ ਮੈ ਐਸੀ ਕੋ ਡਾਰੋ। ਐਹੈ ਨ ਐਹੈ ਨਾਥ ਬਿਚਾਰੋ। ੧੦।

ਦੋਹਰਾ

ਕਰ ਸੋ ਐਸੀ ਕਾਢਿ ਕੈ ਲਈ ਸਲਾਕ ਉਠਾਇ।
 ਹ੍ਰਯਾ ਰੋਦਨ ਕੋਊ ਕਿਨ ਕਰੋ ਕਹਿ ਸਿਰ ਧਰੀ ਬਨਾਇ। ੧੧।
 ਚੋਰ ਸੁਨਾਰੋ ਚੁਪ ਰਹਿਯੋ ਕਛੂ ਨ ਬੋਲਿਯੋ ਜਾਇ।
 ਪਾਈ ਪਰੀ ਸਲਾਕ ਕਹਿ ਸੋਨਾ ਲਯੋ ਭਰਾਇ। ੧੨।

ਚੌਪਈ

ਜਦੋਂ ਵੀ ਸੁਨਿਆਰਾ (ਚੋਰੀ ਕਰਨ ਲਈ) ਦਾਓ ਲਗਾਂਦਾ, ਤਾਂ ਉਸ ਦਾਓ ਨੂੰ ਇਸਤਰੀ ਜਾਣ ਜਾਂਦੀ। ਉਸ ਦਾ ਇਕ ਦਾਓ ਵੀ ਚਲਣ ਨ ਦਿੰਦੀ, ਤਾਂ ਜੋ ਉਹ ਉਸ ਦੇ ਘਰ ਦਾ ਧਨ ਹਰ ਨ ਲਵੇ।੩।

ਦੋਹਰਾ

(ਉਹ) ਨੀਚ ਪੁਰਸ਼ ਬਹੁਤ ਸਾਰੇ ਯਤਨ ਕਰ ਥਕਿਆ, ਪਰ ਕੋਈ ਵੀ ਉਪਾ ਨ ਚਲਿਆ।
(ਤਦ) ਉਹ ਆਪਣੇ ਪੁੱਤਰ ਦਾ ਨਾਂ ਲੈ ਕੇ ਰੋਣ ਲਗ ਪਿਆ।੪।

ਚੌਪਈ

(ਮੇਰਾ) ਬੰਦਨ ਨਾਂ ਦਾ ਪੁੱਤਰ ਹੋ ਕੇ ਮਰ ਗਿਆ ਹੈ। ਵਿਧਾਤਾ ਨੇ ਮੇਰੇ ਸਾਰੇ ਸੁਖ ਹਰ ਲਏ ਹਨ। ਇਹ ਕਹਿ ਕੇ ਉਸ ਨੇ ਸਿਰ ਧਰਤੀ ਉਤੇ ਪਟਕਿਆ ਅਤੇ ਹਿਰਦੇ ਦੇ ਦੁਖਾਂ ਦਾ ਭਾਂਤ ਭਾਂਤ ਨਾਲ ਵਿਰਲਾਪ ਕੀਤਾ।੫।

(ਰੱਬ ਨੇ) ਉਸ ਦਾ ਇਕਲੌਤਾ ਪੁੱਤਰ ਵੀ ਮਾਰ ਦਿੱਤਾ। ਉਸ ਨੂੰ ਯਾਦ ਕਰ ਕੇ ਉਹ (ਇਸਤਰੀ) ਵੀ ਰੋਣ ਲਗ ਗਈ। ਤਦ ਹੀ ਸੁਨਿਆਰੇ ਨੂੰ ਮੌਕਾ ਮਿਲ ਗਿਆ। (ਫੂਕ ਮਾਰਨ ਵਾਲੀ) ਨਲੀ ਰਾਹੀਂ ਸੋਨਾ ਚੁਰਾ ਲਿਆ।੬।

ਉਸ ਨੇ (ਸੋਨੇ ਦੀ) ਗਰਮ ਸਲਾਖ ਨੂੰ ਧਰਤੀ ਉਤੇ ਸੁਟ ਦਿੱਤਾ ਅਤੇ (ਇਸ ਤਰ੍ਹਾਂ) ਸੋਨਾ ਮਿਟੀ ਵਿਚ ਮਿਲ ਗਿਆ। ਕਹਿਣ ਲਗਾ ਕਿ ਮੇਰੇ ਘਰ (ਕੋਈ) ਪੁੱਤਰ ਨਹੀਂ ਹੈ ਜੋ ਮੇਰੇ ਪਿਛੋਂ ਸੁਆਹ ਦੀ ਮੁਠ ਵੀ ਪਾਏ।੭।

ਜਦ ਇਸਤਰੀ ਨੇ ਸੁਨਿਆਰੇ ਦੀ (ਗੱਲ) ਸੁਣੀ ਤਾਂ ਸੁਆਹ ਦੀਆਂ ਬਹੁਤ ਸਾਰੀਆਂ ਮੁਠੀਆਂ ਭਰ ਕੇ ਉਡਾਈਆਂ। ਹੇ ਸੁਨਿਆਰੇ! ਸੁਣੋ, ਇਹ ਸੁਆਹ ਤੇਰੇ ਸਿਰ ਵਿਚ ਹੈ ਜਿਸ ਦੇ ਘਰ ਇਕ ਪੁੱਤਰ ਵੀ ਨਹੀਂ ਹੈ।੮।

ਦੋਹਰਾ

ਪੁੱਤਰਾਂ ਤੋਂ ਹੀ ਪ੍ਰਤਿਸ਼ਠਾ ਪਾਈਦੀ ਹੈ ਅਤੇ ਪੁੱਤਰ ਹੀ ਯੁੱਧ ਵਿਚ ਜਾ ਕੇ ਲੜਦੇ ਹਨ।
ਇਸ ਤਰ੍ਹਾਂ ਸੁਆਹ ਉਡਾਣ ਦੇ ਬਹਾਨੇ (ਸੋਨੇ ਦੀ) ਸਲਾਖ ਛੁਪਾ ਲਈ।੯।

ਚੌਪਈ

ਤਦ ਇਸਤਰੀ ਨੇ ਇਸ ਤਰ੍ਹਾਂ ਕਿਹਾ ਕਿ ਮੇਰਾ ਪਤੀ ਪਰਦੇਸ ਗਿਆ ਹੋਇਆ ਹੈ। ਇਸ ਲਈ ਮੈਂ ਔਸੀ (ਲਕੀਰਾਂ) ਪਾਂਦੀ ਹਾਂ ਅਤੇ ਵਿਚਾਰਦੀ ਹਾਂ ਕਿ ਮੇਰੇ ਪਤੀ ਆਉਣਗੇ ਕਿ ਨਹੀਂ ਆਉਣਗੇ। ੧੦।

ਦੋਹਰਾ

(ਇਸ ਤਰ੍ਹਾਂ) ਹੱਥ ਨਾਲ ਔਸੀ ਕਵੀ ਕੇ (ਸੋਨੇ ਦੀ) ਸਲਾਖ ਨੂੰ ਚੁਕ ਲਿਆ ਅਤੇ ਇਹ ਕਹਿ ਕੇ ਕਿ ਇਥੇ ਰੋਣਾ ਧੋਣਾ ਕਿਉਂ ਕਰਦਾ ਹੈ, (ਸੋਨੇ ਦੀ ਸਲਾਖ ਨੂੰ) ਸਿਰ ਵਿਚ ਰਖ ਲਿਆ।੧੧। ਚੋਰ ਸੁਨਿਆਰਾ ਚੁਪ ਰਿਹਾ (ਉਸ ਤੋਂ) ਕੁਝ ਵੀ ਨ ਬੋਲਿਆ ਗਿਆ। ਉਥੇ ਪਈ ਹੋਈ ਸਲਾਖ ਇਸਤਰੀ ਨੇ ਲੈ ਲਈ ਅਤੇ (ਉਸ ਸਲਾਖ ਕਰ ਕੇ ਘਟਿਆ ਹੋਇਆ) ਸੋਨਾ (ਉਸ ਤੋਂ) ਭਰਵਾ ਲਿਆ।੧੨।

ਹਰੀ ਸਲਾਕ ਹਰੀ ਤ੍ਰਿਯਹਿ ਸ੍ਵਰਨ ਤੋਲਿ ਭਰਿ ਲੀਨ।
 ਚਲਯੋ ਦਰਬੁ ਦੈ ਗਾਂਠਿ ਕੋ ਦੁਖਿਤ ਸੁਨਾਰੋ ਦੀਨ। ੧੩।
 ਛਲ ਰੂਪ ਛੇਲੀ ਸਦਾ ਛਕੀ ਰਹਤ ਛਿਤ ਮਾਹਿ।
 ਅਛਲ ਛਲਤ ਛਿਤਪਤਿਨ ਕੋ ਛਲੀ ਕੋਨ ਤੇ ਜਾਹਿ। ੧੪। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਸਤਰੋ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੭੦। ੧੨੪੮। ਅਛਰੰ।

ਦੋਹਰਾ

ਨਗਰ ਪਾਵਟਾ ਬਹੁ ਬਸੈ ਸਾਰਮੋਰ ਕੇ ਦੇਸ।
 ਜਮੁਨਾ ਨਦੀ ਨਿਕਟਿ ਬਹੈ ਜਨੁਕ ਪੁਰੀ ਅਲਿਕੇਸ਼। ੧।
 ਨਦੀ ਜਮੁਨ ਕੇ ਤੀਰ ਮੈ ਤੀਰਥ ਮੁਚਨ ਕਪਾਲ।
 ਨਗਰ ਪਾਵਟਾ ਛੋਰਿ ਹਮ ਆਏ ਤਹਾ ਉਤਾਲ। ੨।

ਚੌਪਈ

ਖਿਲਤ ਅਖੇਟਕ ਸੂਕਰ ਮਾਰੇ। ਬਹੁਤੇ ਮ੍ਰਿਗ ਔਰੈ ਹਨਿ ਡਾਰੇ।
 ਪੁਨਿ ਤਿਹ ਠਾ ਕੋ ਹਮ ਮਗੁ ਲੀਨੋ। ਵਾ ਤੀਰਥ ਕੇ ਦਰਸਨ ਕੀਨੋ। ੩।

ਦੋਹਰਾ

ਤਹਾ ਹਮਾਰੇ ਸਿਖਯ ਸਭ ਅਮਿਤ ਪਹੁੰਚੇ ਆਇ।
 ਤਿਨੈ ਦੈਨ ਕੋ ਚਾਹਿਯੈ ਜੋਰਿ ਭਲੇ ਸਿਰਪਾਇ। ੪।
 ਨਗਰ ਪਾਵਟੇ ਬੂਰਿਯੈ ਪਠਏ ਲੋਕ ਬੁਲਾਇ।
 ਏਕ ਪਾਗ ਪਾਈ ਨਹੀ ਨਿਹਫਲ ਪਹੁੰਚੇ ਆਇ। ੫।

ਚੌਪਈ

ਮੋਲਹਿ ਏਕ ਪਾਗ ਨਹਿ ਪਾਈ। ਤਬ ਮਸਲਤਿ ਹਮ ਜਿਯਹਿ ਬਨਾਈ।
 ਜਾਹਿ ਇਹਾ ਮੂਤਤਿ ਲਖਿ ਪਾਵੇ। ਤਾ ਕੀ ਛੀਨ ਪਗਰਿਯਾ ਲੁਯਾਵੇ। ੬।
 ਜਬ ਪਯਾਦਨ ਐਸੇ ਸੁਨਿ ਪਾਯੋ। ਤਿਹੀ ਭਾਤਿ ਮਿਲਿ ਸਭਨ ਕਮਾਯੋ।
 ਜੋ ਮਨਮੁਖ ਤੀਰਥ ਤਿਹ ਆਯੋ। ਪਾਗ ਬਿਨਾ ਕਰਿ ਤਾਹਿ ਪਠਾਯੋ। ੭।

ਦੋਹਰਾ

ਰਾਤਿ ਬੀਚ ਕਰਿ ਆਠ ਸੈ ਪਗਰੀ ਲਈ ਉਤਾਰਿ।
 ਆਨਿ ਤਿਨੈ ਹਮ ਦੀਹ ਮੈ ਧੋਵਨਿ ਦਈ ਸੁਧਾਰਿ। ੮।

ਚੌਪਈ

ਪ੍ਰਾਤ ਲੇਤ ਸਭ ਧੋਇ ਮਗਾਈ। ਸਭ ਹੀ ਸਿਖਯਨ ਕੋ ਬੰਧਵਾਈ।
 ਬਚੀ ਸੁ ਬੇਚਿ ਤੁਰਤ ਤਹ ਲਈ। ਬਾਕੀ ਬਚੀ ਸਿਪਾਹਿਨ ਦਈ। ੯।

(ਸੁਨਿਆਰੇ ਦੁਆਰਾ) ਹਰੀ ਹੋਈ ਸਲਾਖ ਇਸਤਰੀ ਨੇ ਹਰ ਲਈ ਅਤੇ ਉਸ ਦੇ ਬਰਾਬਰ ਵਜ਼ਨ ਦਾ ਸੋਨਾ ਵੀ (ਸੁਨਿਆਰੇ ਤੋਂ) ਭਰ ਲਿਆ। (ਉਹ) ਵਿਚਾਰਾ ਸੁਨਿਆਰਾ ਆਪਣੀ ਗਠ ਦਾ ਧਨ ਦੇ ਕੇ ਦੁਖੀ ਹੋਇਆ ਚਲਾ ਗਿਆ। ੧੩। ਛਲ ਕਪਟ ਕਰਨ ਵਾਲੀ ਇਸਤਰੀ ਧਰਤੀ ਉਤੇ ਸਦਾ ਪ੍ਰਸੰਨ ਰਹਿੰਦੀ ਹੈ। (ਇਹ) ਨ ਛਲੀ ਜਾ ਸਕਣ ਵਾਲੀ ਰਾਜਿਆਂ ਨੂੰ ਛਲ ਲੈਂਦੀ ਹੈ, (ਪਰ ਆਪ) ਕਿਸੇ ਪਾਸੋਂ ਛਲੀ ਨਹੀਂ ਜਾ ਸਕਦੀ। ੧੪।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤਰੀ ਭੂਪ ਸੰਬਾਦ ਦੇ ੭੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੦। ੧੨੪੮। ਚਲਦਾ।

ਦੌਹਰਾ

ਸਿਰਮੌਰ ਦੇਸ਼ (ਰਿਆਸਤ) ਵਿਚ (ਇਕ) ਪਾਉਂਟਾ (ਨਾਂ ਦੀ) ਨਗਰੀ ਚੰਗੀ ਤਰ੍ਹਾਂ ਵਸਦੀ ਹੈ। (ਉਸ ਦੇ) ਨੇੜੇ ਜਮਨਾ ਨਦੀ ਵਗਦੀ ਹੈ, ਮਾਨੋ ਉਹ ਕੁਬੇਰ ਦੀ ਨਗਰੀ ਹੋਵੇ। ੧। ਉਸ ਨਦੀ ਦੇ ਕੰਢੇ ਕਪਾਲ ਮੋਚਨ ਦਾ ਤੀਰਥ ਵੀ ਸੀ। ਅਸੀਂ ਪਾਉਂਟਾ ਨਗਰ ਨੂੰ ਛਡ ਕੇ ਜਲਦੀ ਨਾਲ ਉਸ ਥਾਂ ਉਤੇ ਆ ਗਏ। ੨।

ਚੌਪਈ

(ਰਸਤੇ ਵਿਚ) ਸ਼ਿਕਾਰ ਖੇਡਦਿਆਂ ਸੂਰਾਂ ਨੂੰ ਮਾਰਿਆ ਅਤੇ ਬਹੁਤ ਸਾਰੇ ਹਿਰਨ ਵੀ ਮਾਰ ਦਿੱਤੇ। ਫਿਰ ਅਸੀਂ ਉਸ ਸਥਾਨ ਦਾ ਰਾਹ ਫੜਿਆ ਅਤੇ (ਜਾ ਕੇ) ਉਸ ਤੀਰਥ ਦੇ ਦਰਸ਼ਨ ਕੀਤੇ। ੩।

ਦੌਹਰਾ

ਉਥੇ ਸਾਡੇ ਬਹੁਤ ਸਾਰੇ ਸਿਖ ਆ ਪਹੁੰਚੇ। ਉਨ੍ਹਾਂ ਨੂੰ ਦੇਣ ਲਈ (ਸਾਨੂੰ) ਬਹੁਤ ਸਾਰੇ ਸਿਰੋਪਿਆਂ ਦੀ ਲੋੜ ਸੀ। ੪। ਅਸਾਂ ਆਪਣੇ ਲੋਕ ਬੁਲਾ ਕੇ ਪਾਉਂਟਾ ਅਤੇ ਬੂੜੀਆ ਨਗਰਾਂ ਵਲ ਭੇਜੇ, (ਪਰ ਉਥੋਂ) ਇਕ ਪਗ ਵੀ ਨ ਮਿਲੀ, ਉਹ ਅਸਫਲ ਪਰਤ ਆਏ। ੫।

ਚੌਪਈ

ਮੁਲ (ਖਰਚਣ) ਤੇ ਇਕ ਪਗੜੀ ਵੀ ਨ ਮਿਲੀ। ਤਦ ਅਸੀਂ ਮਨ ਵਿਚ ਇਕ ਸਲਾਹ ਕੀਤੀ ਕਿ ਇਥੇ ਜੋ ਕੋਈ ਮੂਤਦਾ ਨਜ਼ਰ ਆਵੇ, ਉਸ ਦੀ ਪਗੜੀ ਖੋਹ ਲਿਆਓ। ੬।

ਜਦ ਪਿਆਦਿਆਂ (ਸਿਪਾਹੀਆਂ) ਨੇ ਇਸ ਤਰ੍ਹਾਂ ਸੁਣਿਆ ਤਾਂ ਸਭ ਨੇ ਮਿਲ ਕੇ ਉਸੇ ਤਰ੍ਹਾਂ ਕੀਤਾ। ਜੋ ਮਨਮੁਖ ਉਸ ਤੀਰਥ ਉਤੇ ਆਇਆ, ਉਸ ਨੂੰ ਪਗ ਤੋਂ ਵਾਂਝਿਆ ਕਰ ਕੇ ਪਰਤਾਇਆ। ੭।

ਦੌਹਰਾ

(ਇਸ ਤਰ੍ਹਾਂ) ਰਾਤ ਵਿਚ ਹੀ ਅੱਠ ਸੌ ਪਗੜੀਆਂ ਉਤਾਰ ਲਈ। ਉਹ ਲੰਘ ਆ ਕੇ ਮੈਨੂੰ ਦਿੱਤੀਆਂ ਅਤੇ ਮੈਂ (ਉਨ੍ਹਾਂ ਨੂੰ) ਧੋ ਕੇ ਸਾਫ਼ ਕਰਵਾ ਦਿੱਤਾ। ੮।

ਚੌਪਈ

ਉਨ੍ਹਾਂ ਨੂੰ ਧੁਆ ਕੇ ਸਵੇਰ ਵੇਲੇ ਮੰਗਵਾ ਲਿਆ ਅਤੇ ਸਾਰੇ ਹੀ ਸਿੱਖਾਂ ਨੂੰ ਬੰਨ੍ਹਵਾ ਦਿੱਤੀਆਂ। ਜੋ ਬਚੀਆਂ ਉਨ੍ਹਾਂ ਨੂੰ ਤੁਰਤ ਵੇਚ ਦਿੱਤਾ ਅਤੇ (ਜੋ ਹੋਰ) ਬਾਕੀ ਬਚੀਆਂ ਉਹ ਸਿਪਾਹੀਆਂ ਨੂੰ ਦੇ ਦਿੱਤੀਆਂ। ੯।

ਦੋਹਰਾ

ਬਟਿ ਕੈ ਪਗਰੀ ਨਗਰ ਕੋ ਜਾਤ ਭਏ ਸੁਖ ਪਾਇ।
ਭੇਦ ਮੂਰਖਨ ਨ ਲਹਿਯੋ ਕਹਾ ਗਯੋ ਕਰਿ ਰਾਇ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਇਕਹਤਰੋ ਚਰਿਤ੍ਰ ਸਮਾਪਤਮ
ਸਤ੍ਰ ਸੁਭਮ ਸਤ੍ਰ। ੭੧। ੧੨੫੮। ਅਛੰਤ੍ਰ।

ਦੋਹਰਾ

ਰਾਜਾ ਏਕ ਪਹਾਰ ਕੋ ਚਿਤ੍ਰਨਾਥ ਤਿਹ ਨਾਮ।
ਤਾ ਕੋ ਜਨ ਸਭ ਦੇਸ ਕੇ ਜਪਤ ਆਠਹੂੰ ਜਾਮ। ੧।
ਇੰਦ੍ਰ ਮੁਖੀ ਰਾਨੀ ਰਹੈ ਤਾ ਕੋ ਰੂਪ ਅਨੂਪ।
ਸਚੀ ਜਾਨਿ ਕਰਿ ਜਕ ਰਹੈ ਜਾਹਿ ਆਪੁ ਪੁਰਹੂਤ। ੨।

ਚੌਪਈ

ਨ੍ਰਿਪ ਪੁਰ ਤਰੈ ਨਦੀ ਇਕ ਬਹੈ। ਚੰਦ੍ਰਭਾਗਾ ਤਾ ਕੋ ਜਗ ਕਹੈ।
ਤਟ ਟੀਲਾ ਪੈ ਮਹਲ ਉਸਾਰੇ। ਜਨੁ ਬਿਸਕਰਮੈ ਕਰਨ ਸੁਧਾਰੇ। ੩।

ਦੋਹਰਾ

ਗਹਿਰੋ ਜਾ ਕੋ ਜਲ ਰਹੈ ਜਾ ਸਮ ਨਦੀ ਨ ਆਨ।
ਡਰਤ ਤੈਰਿ ਕੋਊ ਨ ਸਕੈ ਲਾਗਤ ਸਿੰਧੁ ਸਮਾਨ। ੪।
ਸਾਹੁ ਏਕ ਗੁਜਰਾਤ ਕੋ ਘੋਰਾ ਬੇਚਨ ਕਾਜ।
ਚਲਿ ਆਯੋ ਤਿਹ ਠਾ ਜਹਾ ਚਿਤ੍ਰਨਾਥ ਮਹਾਰਾਜ। ੫।
ਰੂਪ ਅਨੂਪਮ ਸਾਹੁ ਕੋ ਜੋਨ ਲਖੈ ਨਰ ਨਾਰਿ।
ਧਨ ਆਪਨ ਕੀ ਕ੍ਯਾ ਚਲੀ ਤਨ ਮਨ ਡਾਰਹਿ ਵਾਰ। ੬।

ਚੌਪਈ

ਏਕ ਤ੍ਰਿਯਾਹਿ ਵਹੁ ਸਾਹਿ ਨਿਹਾਰਿਯੋ। ਇੰਦ੍ਰ ਮੁਖੀ ਕੇ ਨਿਕਟ ਉਚਾਰਿਯੋ।
ਐਸੇ ਪੁਰਖੁ ਭੋਗ ਕੋ ਪੈਯੈ। ਪ੍ਰਾਨ ਸਹਿਤ ਤਾ ਕੇ ਬਲਿ ਜੈਯੈ। ੭।

ਸੁਨੁ ਰਾਨੀ ਤਿਹ ਬੋਲਿ ਪਠੈਯੈ। ਮੈਨ ਭੋਗ ਤਿਹ ਸਾਥ ਕਮੈਯੈ।
ਤੁਮ ਤੇ ਤਾ ਕੋ ਜੋ ਸੁਤ ਹੋ ਹੈ। ਤਾ ਕੇ ਰੂਪ ਤੁਲਿ ਕਹ ਕੋ ਹੈ। ੮।
ਤਾ ਕੋ ਜੋ ਇਸਤ੍ਰੀ ਲਖਿ ਪੈਹੈ। ਬਹੁਰਿ ਆਪਨੇ ਧਾਮ ਨ ਜੈਹੈ।
ਤਾਹੀ ਪੈ ਆਸਿਕ ਰੂ ਰਹਿ ਹੈ। ਰਾਮ ਨਾਮ ਕੋ ਜ੍ਯੋ ਨਿਤ ਕਹਿ ਹੈ। ੯।

ਦੋਹਰਾ

ਤਵ ਸੁਤ ਕੋ ਜੋ ਇਸਤ੍ਰੀ ਨੈਕੁ ਨਿਹਰਿ ਹੈ ਨਿਤ।
ਸ੍ਰੀ ਰਾਘਵ ਕੇ ਨਾਮ ਜ੍ਯੋ ਸਦਾ ਸੰਭਰਿ ਹੈ ਚਿਤ। ੧੦।

ਦੋਹਰਾ

ਪਗੜੀਆਂ ਵੇਚ ਕੇ ਸੁਖ ਪੂਰਵਕ ਘਰ ਨੂੰ ਚਲੇ ਗਏ। ਕਿਸੇ ਮੂਰਖ ਨੇ ਭੇਦ ਨ ਸਮਝਿਆ ਕਿ ਰਾਜਾ ਕੀ ਕਰ ਕੇ ਗਿਆ ਹੈ। ੧੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੧। ੧੨੫੮। ਚਲਦਾ।

ਦੋਹਰਾ

ਇਕ ਪਹਾੜ ਦਾ ਰਾਜਾ ਸੀ, ਜਿਸ ਦਾ ਨਾਂ ਚਿਤ੍ਰਨਾਥ ਸੀ। ਉਸ ਨੂੰ ਸਾਰੇ ਦੇਸ ਦੇ ਲੋਕ ਅਠੇ ਪਹਿਰ ਯਾਦ ਕਰਦੇ ਸਨ। ੧। ਉਸ ਦੀ ਇੰਦ੍ਰ ਮੁਖੀ ਨਾਂ ਦੀ ਬਹੁਤ ਸੁੰਦਰ ਰਾਣੀ ਸੀ। ਜਿਸ ਨੂੰ ਸਚੀ ਵਰਗਾ ਸਮਝ ਕੇ ਆਪ ਇੰਦਰ ਹੈਰਾਨ ਹੋ ਜਾਂਦਾ ਸੀ। ੨।

ਚੌਪਈ

(ਉਸ) ਰਾਜੇ ਦੇ ਨਗਰ ਦੇ ਹੇਠਲੇ ਪਾਸੇ ਇਕ ਨਦੀ ਵਗਦੀ ਸੀ। ਉਸ ਨੂੰ ਸਾਰੇ ਚੰਦ੍ਰਭਾਗਾ (ਚਨਾਬ) ਕਹਿੰਦੇ ਸਨ। ਉਸ ਦੇ ਕੰਢੇ ਦੇ ਟਿਲੇ ਉਤੇ ਮਹਿਲ ਬਣਾਏ ਗਏ ਸਨ, ਮਾਨੋ ਵਿਸ਼ਵਕਰਮਾ ਨੇ ਆਪਣੇ ਹੱਥਾਂ ਨਾਲ ਬਣਾਏ ਹੋਣ। ੩।

ਦੋਹਰਾ

ਉਸ ਦਾ ਪਾਣੀ ਬਹੁਤ ਡੂੰਘਾ ਸੀ; ਉਸ ਵਰਗੀ ਹੋਰ ਕੋਈ ਨਦੀ ਨਹੀਂ ਸੀ। (ਭੁਬਣ ਦੇ) ਡਰ ਕਰ ਕੇ ਉਸ ਨੂੰ ਕੋਈ ਤਰ ਨਹੀਂ ਸੀ ਸਕਦਾ। (ਉਹ) ਸਮੁੰਦਰ ਵਰਗੀ ਲਗਦੀ ਸੀ। ੪। ਗੁਜਰਾਤ ਦਾ ਇਕ ਸ਼ਾਹ ਘੋੜਾ ਵੇਚਣ ਲਈ ਉਸ ਥਾਂ ਉਤੇ ਆਇਆ ਜਿਥੇ ਮਹਾਰਾਜ ਚਿਤ੍ਰਨਾਥ ਸੀ। ੫। ਸ਼ਾਹ ਦਾ ਬਹੁਤ ਸੁੰਦਰ ਸਰੂਪ ਸੀ। (ਉਸ ਨੂੰ) ਜੋ ਨਰ ਨਾਰੀ ਵੇਖਦੇ, ਧਨ ਦੀ ਤਾਂ ਕੀ ਗੱਲ, ਉਹ ਤਨ ਮਨ ਵੀ ਵਾਰਨ ਲਗਦੇ। ੬।

ਚੌਪਈ

ਇਕ ਇਸਤਰੀ ਨੇ ਉਸ ਸ਼ਾਹ ਨੂੰ ਵੇਖਿਆ ਅਤੇ (ਉਸ ਨੇ) ਇੰਦ੍ਰ ਮੁਖੀ ਕੋਲ ਕਿਹਾ— ਜੇ ਅਜਿਹਾ ਪੁਰਸ਼ ਭੋਗ ਲਈ ਮਿਲ ਜਾਏ ਤਾਂ ਉਸ ਉਤੇ ਪ੍ਰਾਣ ਤਕ ਨਿਛਾਵਰ ਕਰ ਦੇਈਏ। ੭।

ਹੇ ਰਾਣੀ! ਸੁਣ ਉਸ ਨੂੰ ਬੁਲਵਾ ਭੇਜੋ ਅਤੇ ਉਸ ਨਾਲ ਕਾਮ-ਭੋਗ ਕਰੋ। ਉਸ ਤੋਂ ਜੋ ਤੇਰਾ ਪੁੱਤਰ ਹੋਵੇਗਾ ਉਸ ਦੇ ਸਮਾਨ ਭਲਾ ਹੋਰ ਕੌਣ ਹੋ ਸਕਦਾ ਹੈ। ੮।

ਉਸ ਨੂੰ ਜੋ ਇਸਤਰੀ ਵੀ ਵੇਖ ਲੈਂਦੀ ਹੈ, ਉਹ ਫਿਰ ਆਪਣੇ ਘਰ ਨਹੀਂ ਜਾਂਦੀ ਹੈ। ਉਸ ਉਤੇ ਆਸ਼ਕ ਹੋ ਜਾਂਦੀ ਹੈ ਅਤੇ ਰਾਮ ਨਾਮ ਵਾਂਗ ਉਸ ਦਾ ਸਿਮਰਨ ਕਰਦੀ ਹੈ। ੯।

ਦੋਹਰਾ

ਤੁਹਾਡੇ ਪੁੱਤਰ ਨੂੰ ਜੋ ਨਿੱਤ ਕੋਈ ਇਸਤਰੀ ਜ਼ਰਾ ਜਿੰਨੀ ਵੀ ਵੇਖੇਗੀ, ਉਹ ਸ੍ਰੀ ਰਾਮ ਦੇ ਨਾਮ ਵਾਂਗ (ਉਸ ਨੂੰ) ਸਦਾ ਚਿਤ ਵਿਚ ਯਾਦ ਰਖੇਗੀ। ੧੦।

ਚੌਪਈ

ਜਬ ਰਾਨੀ ਐਸੇ ਸੁਨੁ ਪਾਯੋ। ਬੋਲਿ ਸਾਹੁ ਕੇ ਧਾਮ ਪਠਾਯੋ।
ਭਾਤਿ ਭਾਤਿ ਆਸਨ ਤਿਹ ਦੀਨੋ। ਉਰ ਅਪਨੇ ਤੇ ਜੁਦਾ ਨ ਕੀਨੋ। ੧੧।

ਦੋਹਰਾ

ਤਬ ਲਗ ਰਾਜਾ ਤੁਰਤ ਹੀ ਧਾਮ ਗਯੋ ਤਿਹ ਆਇ।
ਚਾਰਿ ਮਮਟਿ ਯਹਿ ਤਹ ਦਯੋ ਸੋਕ ਹ੍ਰਿਦੈ ਉਪਜਾਇ। ੧੨।
ਦੋ ਸੈ ਗਜ ਦੋ ਬੈਰਕੈ ਲੀਨੀ ਸਾਹੁ ਮੰਗਾਇ।
ਬਡੀ ਧੁਜਨ ਸੋ ਬਾਧਿ ਕੈ ਬਾਧੀ ਭੁਜਨ ਬਨਾਇ। ੧੩।
ਰੂੰਈ ਮਨਿਕ ਮੰਗਾਇ ਕੈ ਅੰਗ ਲਈ ਲਪਟਾਇ।
ਬਾਧਿ ਘੋਘਰੇ ਪਵਨ ਲਖਿ ਕੂਦਤ ਭਯੋ ਰਿਸਾਇ। ੧੪।

ਚੌਪਈ

ਜੁਯੋ ਜੁਯੋ ਪਵਨ ਝਲਾਤੇ ਆਵੈ। ਧੀਮੈ ਧੀਮੈ ਤਰਕਹ ਜਾਵੈ।
ਦੁਹੰ ਬੈਰਕਨ ਸਾਹ ਉਡਾਰਿਯੋ। ਗਹਿਰੀ ਨਦੀ ਬਿਖੈ ਲੈ ਡਾਰਿਯੋ। ੧੫।
ਘੋਘਰਨ ਜੋਰ ਨਦੀ ਨਰ ਤਰਿਯੋ। ਧੁਜਨ ਹੇਤ ਤਹ ਹੁਤੋ ਉਬਰਿਯੋ।
ਰੂੰਈ ਤੇ ਕਛੁ ਚੋਟ ਨ ਲਾਗੀ। ਪ੍ਰਾਨ ਬਚਾਇ ਗਯੋ ਬਡਭਾਗੀ। ੧੬।

ਦੋਹਰਾ

ਜਬ ਤਾ ਕੋ ਜੀਵਤ ਸੁਨ੍ਯੋ ਰਾਨੀ ਸੁਵਨਨ ਮਾਹਿ।
ਯਾ ਦਿਨ ਸੋ ਸੁਖ ਜਗਤ ਮੈ ਕਹਿਯੋ ਕਹੂੰ ਕੋਊ ਨਾਹਿ। ੧੭।

ਚੌਪਈ

ਕੂਦਿ ਸਾਹੁ ਜੋ ਪ੍ਰਾਨ ਬਚਾਯੋ। ਤਿਨ ਰਾਜੈ ਕਛੁ ਭੇਦ ਨ ਪਾਯੋ।
ਤਬ ਰਾਨੀ ਧੀਰਜ ਮਨ ਭਯੋ। ਚਿਤ ਜੁ ਹੁਤੋ ਸਕਲ ਭ੍ਰਮ ਗਯੋ। ੧੮। ੧।

ਇਤਿ ਸ੍ਰੀ ਚਰਿਤ੍ਰ ਪ੍ਰਭਾਕਰੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਹੁਤਰੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭੨। ੧੨੭੬। ਅਛਰੰ।

ਦੋਹਰਾ

ਬਜਵਾਰੇ ਬਨਿਯਾ ਰਹੈ ਕੇਵਲ ਤਾ ਕੋ ਨਾਮ।
ਨਿਸੁ ਦਿਨੁ ਕਰੈ ਪਠਾਨ ਕੇ ਗ੍ਰਿਹ ਕੇ ਸਗਰੇ ਕਾਮ। ੧।

ਚੌਪਈ

ਸੁੰਦਰ ਤ੍ਰਿਯ ਤਾ ਕੈ ਗ੍ਰਿਹ ਰਹੈ। ਪੁਹਪ ਵਤੀ ਤਾ ਕੋ ਜਗ ਚਹੈ।
ਬਾਕੇ ਸੰਗ ਨੇਹੁ ਤਿਨ ਲਾਯੋ। ਕੇਵਲ ਕੋ ਚਿਤ ਤੇ ਬਿਸਰਾਯੋ। ੨।

ਚੌਪਈ

ਜਦ ਰਾਣੀ ਨੇ ਇਸ ਤਰ੍ਹਾਂ ਸੁਣਿਆ (ਤਾਂ) ਉਸ ਸ਼ਾਹ ਨੂੰ ਘਰ ਬੁਲਾ ਭੇਜਿਆ। ਉਸ ਨਾਲ ਭਾਂਤ ਭਾਂਤ ਦੇ ਆਸਣ ਦਿੱਤੇ ਅਤੇ ਆਪਣੇ ਹਿਰਦੇ ਨਾਲੋਂ ਵਖ ਨ ਕੀਤਾ।੧੧।

ਦੋਹਰਾ

ਤਦ ਤਕ ਰਾਜਾ ਜਲਦੀ ਹੀ ਉਸ ਦੇ ਘਰ ਆ ਗਿਆ। ਮਨ ਵਿਚ ਦੁਖੀ ਹੋ ਕੇ (ਰਾਣੀ ਨੇ) ਉਸ ਨੂੰ ਮੰਮਟੀ ਉਤੇ ਚੜ੍ਹਾ ਦਿੱਤਾ।੧੨। ਸ਼ਾਹ ਨੇ ਦੋ ਸੌ ਗਜ਼ ਦੇ (ਬਾਂਸ ਦੇ) ਦੋ ਝੰਡੇ ਮੰਗਾ ਲਏ। (ਉਨ੍ਹਾਂ) ਨਾਲ ਵੱਡੀਆਂ ਧੁਜਾਵਾਂ ਬੰਨ੍ਹ ਕੇ ਫਿਰ (ਆਪਣੀਆਂ) ਭੁਜਾਵਾਂ ਨੂੰ ਬੰਨ੍ਹ ਲਿਆ।੧੩। ਮਣ ਕੁ ਰੂੰ ਮੰਗਵਾ ਕੇ (ਉਸ ਨੂੰ) ਸ਼ਰੀਰ ਉਤੇ ਲਪੇਟ ਲਿਆ ਅਤੇ ਘੋਘਰੇ (ਹਵਾ ਨਾਲ ਭਰਿਆ ਹੋਇਆ ਚੰਮ ਦਾ ਥੈਲਾ) ਬੰਨ੍ਹ ਕੇ ਅਤੇ ਹਵਾ ਦਾ ਰੁਖ ਵੇਖ ਕੇ ਗੁੱਸੇ ਨਾਲ ਕੁਦ ਪਿਆ।੧੪।

ਚੌਪਈ

ਜਿਉਂ ਜਿਉਂ ਹਵਾ ਦਾ ਝੌਂਕਾ ਆਉਂਦਾ, (ਉਹ) ਹੌਲੀ ਹੌਲੀ (ਹੇਠਾਂ ਵਲ) ਖਿਸਕਦਾ ਜਾਂਦਾ। ਦੋਹਾਂ ਝੰਡਿਆਂ ਨੇ ਸ਼ਾਹ ਨੂੰ ਉਡਾਇਆ ਅਤੇ ਡੂੰਘੀ ਨਦੀ ਵਿਚ ਲਿਆ ਸੁਟਿਆ।੧੫।

(ਉਹ) ਵਿਅਕਤੀ ਘੋਘਰਿਆਂ (ਤੂੰਬਿਆਂ) ਦੇ ਜ਼ੋਰ ਨਾਲ ਨਦੀ ਤਰ ਗਿਆ ਅਤੇ ਝੰਡਿਆਂ (ਬਾਂਸਾਂ) ਦੇ ਸਹਾਰੇ ਉਥੋਂ ਬਚ ਗਿਆ। ਰੂੰ (ਨਾਲ ਲਿਪਟੇ ਹੋਣ ਕਾਰਨ) ਕੋਈ ਸਟ ਨ ਲਗੀ। (ਇਸ ਤਰ੍ਹਾਂ ਉਹ) ਵਡਭਾਗੀ ਪ੍ਰਾਣ ਬਚਾ ਕੇ ਚਲਾ ਗਿਆ।੧੬।

ਦੋਹਰਾ

ਰਾਣੀ ਨੇ ਜਦੋਂ ਉਸ ਨੂੰ ਕੰਨਾਂ ਨਾਲ ਜੀਉਂਦਾ ਸੁਣਿਆ, ਤਾਂ ਉਸ ਦਿਨ (ਉਸ ਲਈ) ਜਗਤ ਵਿਚ ਇਸ ਤੋਂ ਵੱਡੇ ਸੁਖ ਵਾਲੀ (ਹੋਰ) ਕੋਈ ਗੱਲ ਨਹੀਂ ਸੀ।੧੭।

ਚੌਪਈ

ਸ਼ਾਹ ਨੇ ਕੁਦ ਕੇ ਜੋ ਪ੍ਰਾਣ ਬਚਾਏ ਸਨ, ਉਸ ਦਾ ਕੁਝ ਵੀ ਭੇਦ ਰਾਜੇ ਨੂੰ ਨਹੀਂ ਮਿਲਿਆ ਸੀ। ਤਦ ਰਾਣੀ ਦੇ ਮਨ ਵਿਚ ਧੀਰਜ ਹੋਇਆ ਅਤੇ ਚਿਤ ਵਿਚ ਜੋ ਭਰਮ ਸੀ, (ਉਹ) ਸਾਰਾ ਦੂਰ ਹੋ ਗਿਆ।੧੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੨। ੧੨੭੬। ਚਲਦਾ।

ਦੋਹਰਾ

ਬਜਵਾਰਾ (ਨਾਂ ਦੇ ਇਕ ਨਗਰ) ਵਿਚ ਕੇਵਲ ਨਾਂ ਦਾ ਇਕ ਬਨੀਆ ਰਹਿੰਦਾ ਸੀ। ਉਹ ਦਿਨ ਰਾਤ ਪਠਾਣ ਦੇ ਘਰ ਦੇ ਸਾਰੇ ਕੰਮ ਕਰਦਾ ਸੀ।੧।

ਚੌਪਈ

ਉਸ ਦੇ ਘਰ ਸੁੰਦਰ ਇਸਤਰੀ ਰਹਿੰਦੀ ਸੀ। ਉਸ ਨੂੰ ਜਗਤ ਪੁਰਖ ਵਤੀ ਕਹਿੰਦਾ ਸੀ। (ਇਕ) ਬਾਂਕੇ (ਨਾਂ ਦੇ ਵਿਅਕਤੀ) ਨਾਲ ਉਸ ਨੇ ਪ੍ਰੇਮ ਪਾਲ ਲਿਆ ਅਤੇ ਕੇਵਲ ਨੂੰ ਮਨੋ ਭੁਲਾ ਦਿੱਤਾ।੨।

ਦੋਹਰਾ

ਏਕ ਦਿਵਸ ਕੇਵਲ ਗਯੋ ਗ੍ਰਿਹ ਕੋ ਕੋਨੇ ਕਾਜ।
ਦੇਖੈ ਕ੍ਯਾ ਨਿਜੁ ਤ੍ਰਿਯ ਭਏ ਬਾਂਕੋ ਰਹਿਯੋ ਬਿਰਾਜ। ੩।

ਚੌਪਈ

ਜਬ ਤ੍ਰਿਯ ਪਤਿ ਆਵਤ ਲਖਿ ਪਾਇਸ। ਯਹੈ ਚਿਤ ਮੈ ਚਰਿਤ ਬਨਾਇਸ।
ਸੋ ਛਿਤਰ ਤਿਹ ਮੁੰਢ ਲਗਾਯੋ। ਛੋਰਿ ਪਠਾਨ ਕਹਿਯੋ ਕ੍ਯੋ ਆਯੋ। ੪।

ਦੋਹਰਾ

ਆਪੁ ਜੂਤਿਯਨ ਜੁਰਿ ਗਈ ਰਹੀ ਨ ਤਾਹਿ ਸੰਭਾਰਿ।
ਐਸੇ ਚਰਿਤ ਬਨਾਇ ਕੈ ਬਾਂਕੋ ਦਯੋ ਨਿਕਾਰਿ। ੫।
ਅਤਿ ਚਿਤ ਕੋਪ ਬਢਾਇ ਕੈ ਤਪਤ ਤਾਂਬੁ ਕਰ ਨੈਨ।
ਬਿਕਟ ਬਿਕ੍ਰ ਕਰਿ ਆਪਨੋ ਕਹੈ ਬਨਕਿ ਸੋ ਬੈਨ। ੬।

ਤ੍ਰਿਯੋ ਬਾਚ

ਕਬਿਤੁ

ਜਾ ਕੋ ਲੋਨ ਖੈਯੈ ਤਾ ਕੋ ਛੋਰਿ ਕਬਹੂੰ ਨ ਜੈਯੈ
ਜਾ ਕੋ ਲੋਨ ਖੈਯੈ ਤਾ ਕੋ ਆਗੇ ਹੂੰ ਕੈ ਜੂਝਿਯੈ।
ਜਾ ਕੋ ਲੋਨ ਖੈਯੈ ਤਾ ਕੋ ਦਗਾ ਕਬਹੂੰ ਨ ਦੇਯੈ
ਸਾਚੀ ਸੁਨਿ ਲੈਯੈ ਤਾ ਸੋ ਸਾਚਹੂੰ ਕੋ ਲੂਝਿਯੈ।
ਚੋਰੀ ਨ ਕਮੈਯੈ ਆਪੁ ਦੇਵੈ ਸੋ ਭੀ ਬਾਟਿ ਖੈਯੈ
ਬੂਠ ਨ ਬਨੈਯੈ ਕਛੂ ਲੈਬੇ ਕੋ ਨ ਰੂਝਿਯੈ।
ਰੋਸ ਨ ਬਵੈਯੈ ਬੁਰੀ ਭਾਖੈ ਸੋ ਭੀ ਮਾਨਿ ਲੈਯੈ
ਚਾਕਰੀ ਕਮੈਯੈ ਨਾਥ ਮੋਰੀ ਬਾਤ ਬੂਝਿਯੈ। ੭।

ਦੋਹਰਾ

ਬਨਿਯੈ ਜੂਤੀ ਖਾਇ ਕੈ ਸੀਖ ਲਈ ਮਨ ਮਾਹਿ।
ਕਹ ਸ੍ਯਾਨੀ ਤ੍ਰਿਯ ਗ੍ਰਿਹ ਗਯੋ ਭੇਦ ਪਛਾਨ੍ਯੋ ਨਾਹਿ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤਿਹਤਰੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭੩। ੧੨੮੪। ਅਫਸ੍ਰੀ।

ਦੋਹਰਾ

ਚੋਰ ਏਕ ਚਤੁਰੇ ਰਹੈ ਬੈਰਮ ਤਾ ਕੋ ਨਾਵ।
ਜਾਤ ਸੇਖਜਾਦੋ ਰਹੈ ਬਸੈ ਕਾਲਪੀ ਗਾਵ। ੧।

ਚੌਪਈ

ਚੋ ਚੋਬਾ ਗ੍ਰਿਹ ਬਸਤ੍ਰ ਬਨਾਯੋ। ਆਪਨ ਕੋ ਉਮਰਾਵ ਕਹਾਯੋ।
ਮੈ ਹਜਰਤਿ ਤੇ ਮਨਸਬ ਲਯੋ। ਪਲਵਲ ਦੇਸ ਪਰਗਨਾ ਭਯੋ। ੨।

ਦੋਹਰਾ

ਇਕ ਦਿਨ ਕੇਵਲ ਕਿਸੇ ਕੰਮ ਲਈ ਘਰ ਗਿਆ। (ਉਸ ਨੇ) ਕੀ ਵੇਖਿਆ ਕਿ ਉਸ ਦੀ ਆਪਣੀ ਇਸਤਰੀ ਅਤੇ ਪ੍ਰੇਮੀ ਬਿਰਾਜੇ ਹੋਏ ਹਨ।੩।

ਚੌਪਈ

ਜਦ (ਉਸ) ਇਸਤਰੀ ਨੇ ਪਤੀ ਨੂੰ ਆਉਂਦਿਆਂ ਵੇਖਿਆ ਤਾਂ ਮਨ ਵਿਚ ਇਹ ਚਰਿਤ੍ਰ ਬਣਾਇਆ। ਉਸ ਦੇ ਮੂੰਹ ਉਤੇ ਸੌ ਜੁਤੀਆਂ ਮਾਰੀਆਂ ਅਤੇ ਕਿਹਾ ਕਿ ਪਠਾਣ ਨੂੰ ਛਡ ਕੇ (ਇਥੇ) ਕਿਉਂ ਆਏ ਹੋ।੪।

ਦੋਹਰਾ

(ਉਹ ਇਸਤਰੀ) ਆਪ ਜੁਤੀਆਂ ਮਾਰਨ ਵਿਚ ਰੁਝ ਗਈ ਅਤੇ ਉਸ (ਕੇਵਲ) ਨੂੰ ਕੋਈ ਹੋਸ਼ ਨ ਰਹੀ। ਅਜਿਹਾ ਚਰਿਤ੍ਰ ਕਰ ਕੇ (ਉਸ ਨੇ) ਬਾਕੇ ਨੂੰ (ਘਰੋਂ) ਭਜਾ ਦਿੱਤਾ।੫। ਆਪਣੇ ਚਿਤ ਵਿਚ ਬਹੁਤ ਕ੍ਰੋਧ ਵਧਾ ਕੇ, ਤਪੇ ਹੋਏ ਤਾਂਬੇ ਵਰਗੀਆਂ ਅੱਖਾਂ ਬਣਾ ਕੇ ਅਤੇ ਮੂੰਹ ਵਟ ਕੇ ਬਨੀਏ ਨੂੰ ਕਿਹਾ।੬।

ਇਸਤਰੀ ਕਿਹਾ

ਕਥਿੱਤ

ਜਿਸ ਦਾ ਲੂਣ ਖਾਈਏ, ਉਸ ਨੂੰ ਕਦੇ ਵੀ ਛਡ ਕੇ ਨਹੀਂ ਜਾਣਾ ਚਾਹੀਦਾ। ਜਿਸ ਦਾ ਲੂਣ ਖਾਈਏ, ਉਸ ਲਈ ਅਗੇ ਹੋ ਕੇ ਲੜਨਾ ਚਾਹੀਦਾ ਹੈ। ਜਿਸ ਦਾ ਲੂਣ ਖਾਈਏ, ਉਸ ਨੂੰ ਕਦੇ ਵੀ ਧੋਖਾ ਨਹੀਂ ਦੇਣਾ ਚਾਹੀਦਾ। (ਮੇਰੀ) ਸੱਚੀ ਗੱਲ ਸੁਣ ਲਵੋ, ਉਸ ਲਈ ਸਚੀ ਮੁਚੀ ਲੜ ਮਰਨਾ ਚਾਹੀਦਾ ਹੈ। ਕਦੇ ਚੋਰੀ ਨਹੀਂ ਕਰਨੀ ਚਾਹੀਦੀ, (ਮਾਲਕ) ਜੋ ਆਪ ਦੇਵੇ, ਉਸ ਨੂੰ ਵੀ ਵੰਡ ਕੇ ਖਾਣਾ ਚਾਹੀਦਾ ਹੈ। (ਕਦੇ) ਝੂਠੀ ਗੱਲ ਨਹੀਂ ਬਣਾਉਣੀ ਚਾਹੀਦੀ ਅਤੇ ਕੁਝ ਲੈਣ ਲਈ ਰੁਚਿਤ ਨਹੀਂ ਹੋਣਾ ਚਾਹੀਦਾ। (ਕਦੇ) ਕ੍ਰੋਧ ਨਹੀਂ ਵਧਾਣਾ ਚਾਹੀਦਾ, (ਜੇ ਮਾਲਕ) ਮਾੜਾ ਚੰਗਾ ਕਹੇ (ਤਾਂ) ਉਸ ਨੂੰ ਵੀ ਮੰਨ ਲੈਣਾ ਚਾਹੀਦਾ ਹੈ। ਹੇ ਪਤੀ ਦੇਵ! ਮੇਰੀ ਗੱਲ ਸਮਝ ਕੇ (ਇਸ ਤਰ੍ਹਾਂ ਨਾਲ) ਨੌਕਰੀ ਕਰਨੀ ਚਾਹੀਦੀ ਹੈ।੭।

ਦੋਹਰਾ

ਬਨੀਏ ਨੇ ਜੁਤੀਆਂ ਖਾ ਕੇ ਸਿਖਿਆ ਨੂੰ ਮਨ ਵਿਚ ਧਾਰਨ ਕਰ ਲਿਆ। (ਇਹ) ਕਹਿ ਕੇ ਕਿ ਇਸਤਰੀ ਸਿਆਣੀ ਹੈ, ਘਰੋਂ ਚਲਿਆ ਗਿਆ ਅਤੇ ਭੇਦ ਨੂੰ ਨ ਸਮਝਿਆ।੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤੁਰਿਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੩। ੧੨੮੪। ਚਲਦਾ।

ਦੋਹਰਾ

ਬੈਰਮ ਨਾਂ ਦਾ ਇਕ ਚਾਲਾਕ ਚੋਰ ਹੁੰਦਾ ਸੀ। ਜਾਤਿ ਦਾ ਉਹ ਸ਼ੇਖਜ਼ਾਦਾ ਸੀ ਅਤੇ ਕਾਲਪੀ ਪਿੰਡ ਵਿਚ ਰਹਿੰਦਾ ਸੀ।੧।

ਚੌਪਈ

(ਉਸ ਨੇ) ਚਾਰ ਚੋਬਾਂ ਵਾਲਾ ਤੰਬੂ ('ਗ੍ਰਿਹ ਬਸਤ੍ਰ') ਬਣਵਾਇਆ ਅਤੇ ਆਪਣੇ ਆਪ ਨੂੰ ਸਾਮੰਤ ਅਖਵਾਇਆ। ਮੈਂ ਬਾਦਸ਼ਾਹ ('ਹਜਰਤਿ') ਤੋਂ ਮਰਾਤਬਾ ਹਾਸਲ ਕੀਤਾ ਹੈ ਅਤੇ ਪਲਵਲ ਦੇਸ (ਮੇਰਾ) ਪਰਗਨਾ ਹੈ।੨।

ਦੋਹਰਾ

ਤਾ ਕੇ ਕਛੁ ਉਪਚਾਰੁ ਕੇ ਕੀਜੈ ਹਿਦੈ ਬਿਚਾਰ।
ਤਹਾ ਚਲਨ ਕੇ ਸਾਜੁ ਸਭ ਲੀਜੈ ਮੇਲ ਸੁਧਾਰਿ। ੩।

ਚੌਪਈ

ਸਕਲ ਗਾਵ ਕੇ ਬਨਿਕ ਬੁਲਾਏ। ਸੋ ਕੁ ਰੁਪੈਯਾ ਤਿਨ ਚਟਵਾਏ।
ਕਹਿਯੋ ਤ੍ਯਾਰ ਸਾਜੁ ਕਰਿ ਦੀਜੈ। ਅਬ ਹੀ ਰੋਕ ਰੁਪੈਯਾ ਲੀਜੈ। ੪।

ਦੋਹਰਾ

ਰੋਕ ਰੁਪੈਯਨ ਖਰਚਿ ਕੈ ਲੀਜੈ ਮੁਹਰ ਬਟਾਇ।
ਭਰ ਬਰਦਾਰੀ ਕੋ ਘਨੇ ਖਰਚਨ ਹੋਇ ਬਨਾਇ। ੫।

ਚੌਪਈ

ਜੋ ਤਿਨ ਕਹੀ ਸੁ ਬਨਿਕਨ ਮਾਨੀ। ਕਛੁ ਸੰਕ ਚਿਤ ਬੀਚ ਨ ਆਨੀ।
ਮੁਹਰੈ ਅਧਿਕ ਆਨਿ ਕਰ ਦਈ। ਤਸਕਰ ਡਾਰਿ ਗੁਥਰਿਯਹਿ ਲਈ। ੬।

ਦੋਹਰਾ

ਔਰ ਖਜਾਨੇ ਸਾਹੁ ਕੇ ਸਭ ਹੀ ਲਯੋ ਮੰਗਾਇ।
ਜਾਇ ਜਹਾਨਾਬਾਦ ਮੈ ਦੈਰੋ ਧਨ ਪਹੁਚਾਇ। ੭।

ਚੌਪਈ

ਬਨਿਯਨ ਕੇ ਬੈਠੇ ਸੋ ਗਯੋ। ਸਭ ਹੀ ਧਨੁ ਇਕਠੇ ਕੈ ਲਯੋ।
ਸਾਬਨ ਤਿਨਿ ਦ੍ਵਾਰ ਬੈਠਾਯੋ। ਸੋਯੋ ਖਾਨ ਨ ਜਾਤ ਜਗਾਯੋ। ੮।

ਦੋਹਰਾ

ਛੋਰਿ ਦ੍ਵਾਰੇ ਪਾਛਲੇ ਭਾਜ ਗਏ ਤਤਕਾਲ।
ਸਭ ਰੁਪਯਨ ਹਰ ਲੈ ਗਏ ਬਨਿਯਾ ਭਏ ਬਿਹਾਲ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਹਤਰੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭੪। ੧੨੯੩। ਅਫਸ੍ਰੀ।

ਦੋਹਰਾ

ਮੁਗਲ ਏਕ ਗਜਨੀ ਰਹੈ ਬਖਤਿਯਾਰ ਤਿਹ ਨਾਮ।
ਬਡੇ ਸਦਨ ਤਾ ਕੇ ਬਨੇ ਬਹੁਤ ਗਾਠਿ ਮੈ ਦਾਮ। ੧।
ਤਾ ਕੇ ਘਰ ਇਕ ਹਯ ਹੁਤੇ ਤਾ ਕੇ ਚੋਰ ਨਿਹਾਰਿ।
ਯਾ ਕੇ ਕ੍ਯੋ ਹੂੰ ਚੋਰਿਯੈ ਕਛੁ ਚਰਿਤ੍ਰੁ ਸੁ ਧਾਰਿ। ੨।
ਆਨਿ ਚਾਕਰੀ ਕੀ ਕਰੀ ਤਾ ਕੇ ਧਾਮ ਤਲਾਸ।
ਮੁਗਲ ਮਹੀਨਾ ਕੈ ਤੁਰਤ ਚਾਕਰ ਕੀਨੋ ਤਾਸ। ੩।

ਦੋਹਰਾ

(ਉਸ ਨੇ) ਉਸ ਦੇ ਸੁਧਾਰ ਲਈ ਹਿਰਦੇ ਵਿਚ ਕੁਝ ਵਿਚਾਰ ਕੀਤਾ ਕਿ ਉਥੋਂ ਦੇ ਚਲਨ ਨੂੰ ਧਨ ਖਰਚ ਕਰ ਕੇ ਸੁਧਾਰ ਲਿਆ ਜਾਏ।੩।

ਚੌਪਈ

(ਉਸ ਨੇ) ਪਿੰਡ ਦੇ ਸਾਰੇ ਬਨੀਏ ਬੁਲਾ ਲਏ ਅਤੇ ਉਨ੍ਹਾਂ ਦੀ ਆਓ ਭਗਤ ਲਈ ਸੌ ਕੁ ਰੁਪਇਆ ਖਰਚ ਕੀਤਾ। (ਉਸ) ਕਿਹਾ ਕਿ ਸਾਰੇ ਸਾਜ-ਸਾਮਾਨ ਤਿਆਰ ਕਰ ਲਵੋ ਅਤੇ ਹੁਣ ਹੀ ਨਕਦ ਰੁਪਇਆ ਲੈ ਲਵੋ।੪।

ਦੋਹਰਾ

ਨਕਦ ਰੁਪਏ ਖਰਚ ਕੇ ਮੋਹਰਾਂ ਵਟਾ ਲੈਣੀਆਂ ਚਾਹੀਦੀਆਂ ਹਨ (ਕਿਉਂਕਿ) ਬਰਾਦਰੀ ਦਾ ਭਾਰ ਬਹੁਤ ਹੈ, (ਇਸ ਲਈ) ਜ਼ਿਆਦਾ ਖਰਚ ਕਰਨਾ ਹੈ।੫।

ਚੌਪਈ

ਉਸ ਨੇ ਜਿਵੇਂ ਕਿਹਾ, ਉਸੇ ਤਰ੍ਹਾਂ ਬਨੀਏ ਨੇ ਕੀਤਾ ਅਤੇ ਮਨ ਵਿਚ ਕਿਸੇ ਤਰ੍ਹਾਂ ਦਾ ਸੰਦੇਹ ਨਹੀਂ ਲਿਆਂਦਾ। (ਉਸ ਨੇ) ਬਹੁਤ ਅਧਿਕ ਮੋਹਰਾਂ ਲਿਆ ਕੇ ਦਿੱਤੀਆਂ। ਚੋਰ ਨੇ (ਉਨ੍ਹਾਂ ਨੂੰ) ਗੁੱਥੀਆਂ ਵਿਚ ਪਾ ਲਿਆ।੬।

ਦੋਹਰਾ

ਅਤੇ ਸ਼ਾਹੂਕਾਰ ਦੇ ਖਜ਼ਾਨੇ ਵਿਚੋਂ ਸਭ ਕੁਝ ਮੰਗਵਾ ਲਿਆ (ਅਤੇ ਕਿਹਾ ਕਿ) ਜਹਾਨਾਬਾਦ ਵਿਚ ਸਾਰਾ ਧਨ ਪਹੁੰਚਾ ਦਿਆਂਗਾ।੭।

ਚੌਪਈ

(ਉਹ) ਬਨੀਏ ਦੇ ਬੈਠਿਆਂ ਹੋਇਆਂ ਹੀ ਸੌਂ ਗਿਆ ਅਤੇ ਸਾਰਾ ਧਨ ਇਕੱਠਾ ਕਰ ਲਿਆ। ਉਸ ਨੇ ਦੁਆਰ ਉਤੇ ਇਕ ਸਾਥੀ ਨੂੰ ਬਿਠਾ ਦਿੱਤਾ (ਅਤੇ ਕਿਹਾ ਕਿ) ਖਾਨ ਸੁਤਾ ਹੋਇਆ ਹੈ, (ਇਸ ਨੂੰ) ਜਗਾਣਾ ਨਹੀਂ ਹੈ।੮।

ਦੋਹਰਾ

ਪਿਛਲੇ ਦਰਵਾਜ਼ੇ ਨੂੰ ਖੋਲ ਕੇ ਤੁਰਤ ਭਜ ਗਿਆ ਅਤੇ ਸਾਰੇ ਰੁਪਏ ਲੁਟ ਕੇ ਲੈ ਗਿਆ ਅਤੇ ਬਨੀਆ ਬੇਹਾਲ ਹੋ ਗਿਆ।੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੪। ੧੨੯੩। ਚਲਦਾ।

ਦੋਹਰਾ

ਗਜਨੀ ਵਿਚ ਇਕ ਮੁਗਲ ਰਹਿੰਦਾ ਸੀ, ਉਸ ਦਾ ਨਾਮ ਬਖਤਿਆਰ ਸੀ। ਉਸ ਦੇ ਵੱਡੇ ਵੱਡੇ ਮਹੱਲ ਬਣੇ ਹੋਏ ਸਨ ਅਤੇ ਉਸ ਕੋਲ ਬਹੁਤ ਧਨ ਸੀ।੧। ਉਸ ਦੇ ਘਰ ਇਕ ਘੋੜਾ ਹੁੰਦਾ ਸੀ। ਉਸ ਨੂੰ ਚੋਰ ਨੇ ਵੇਖਿਆ (ਅਤੇ ਵਿਚਾਰ ਕੀਤਾ ਕਿ) ਇਸ ਨੂੰ ਕੋਈ ਚਰਿਤ੍ਰ ਕਰ ਕੇ ਕਿਸੇ ਤਰ੍ਹਾਂ ਚੁਰਾ ਲੈਣਾ ਚਾਹੀਦਾ ਹੈ।੨। ਉਸ ਨੇ ਆ ਕੇ ਉਸ (ਮੁਗਲ) ਦੇ ਘਰ ਨੌਕਰੀ ਦੀ ਤਲਾਸ਼ ਕੀਤੀ। ਮੁਗਲ ਨੇ ਉਸ ਨੂੰ ਤੁਰਤ ਮਹੀਨੇ ਦੀ (ਬੰਨ੍ਹੀ ਨੌਕਰੀ) ਤੇ ਨੌਕਰ ਰਖ ਲਿਆ।੩।

ਚੌਪਈ

ਮਹਿਯਾਨਾ ਅਪਨੇ ਕਰਵਾਯੋ। ਕਰਜਾਈ ਕੇ ਨਾਮੁ ਸੁਨਾਯੋ।
ਤਾ ਕੀ ਸੇਵਾ ਕੇ ਬਹੁ ਕਰਿਯੋ। ਬਖਤਿਆਰ ਕੇ ਧਨੁ ਹੈ ਹਰਿਯੋ। ੪।

ਦੋਹਰਾ

ਦਿਨ ਕੇ ਧਨੁ ਹੈ ਹਰਿ ਚਲ੍ਹੇ ਕਰਜਾਈ ਕਹਲਾਇ।
ਸਕਲ ਲੋਕ ਠਟਕੇ ਰਹੈ ਰੈਨਾਈ ਲਖਿ ਪਾਇ। ੫।

ਚੌਪਈ

ਪਾਛੇ ਮੁਗਲ ਪੀਟਤੋ ਆਯੋ। ਕਰਜਾਈ ਧਨੁ ਤੁਰਾ ਚੁਰਾਯੋ।
ਜੇ ਇਹ ਬੈਨਨ ਕੇ ਸੁਨਿ ਪਾਵੈ। ਤਾ ਹੀ ਕੇ ਬੂਠੇ ਠਹਰਾਵੈ। ੬।
ਜਾ ਤੇ ਦਰਬੁ ਕਰਜੁ ਲੈ ਖਾਯੋ। ਕਹਾ ਭਯੋ ਤਿਨ ਤੁਰਾ ਚੁਰਾਯੋ।
ਕ੍ਯੋ ਤੇ ਦਰਬੁ ਉਧਾਰੇ ਲਯੋ। ਕਹਾ ਭਯੋ ਜੇ ਹੈ ਲੈ ਗਯੋ। ੭।

ਦੋਹਰਾ

ਵਾਹੀ ਕੇ ਬੂਠਾ ਕਿਯੋ ਭੇਦ ਨ ਪਾਵੈ ਕੋਇ।
ਵਹ ਦਿਨ ਧਨੁ ਹੈ ਹਰ ਗਯੋ ਰਾਮ ਕਰੈ ਸੇ ਹਇ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪਚਹਤਰੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭੫। ੧੩੦੨। ਅਛਰ੍ਯੁ।

ਦੋਹਰਾ

ਪੁਨਿ ਮੰਤ੍ਰੀ ਐਸੇ ਕਹਿਯੋ ਸੁਨਿਯੈ ਕਥਾ ਨ੍ਰਿਪਾਲ।
ਤੇਹੀ ਚੋਰ ਚਰਿਤ੍ਰ ਇਕ ਕਿਯੋ ਸੁ ਕਹੇ ਉਤਾਲ। ੧।

ਚੌਪਈ

ਜਬ ਤਸਕਰ ਧਨੁ ਤੁਰਾ ਚੁਰਾਯੋ। ਪੁਨਿ ਤਾ ਕੇ ਚਿਤ ਮੈ ਯੋ ਆਯੋ।
ਅਤਿਭੁਤ ਏਕ ਚਰਿਤ੍ਰ ਬਨੈਯੋ। ਤ੍ਰਿਯ ਸੁੰਦਰਿ ਜਾ ਤੇ ਗ੍ਰਿਹ ਪੈਯੋ। ੨।

ਦੋਹਰਾ

ਧਾਮ ਜਵਾਈ ਆਪਨੇ ਰਾਖ੍ਯੋ ਨਾਮੁ ਬਨਾਇ।
ਬਿਧਵਾ ਤ੍ਰਿਯ ਕੇ ਧਾਮ ਮੈ ਡੇਰਾ ਕੀਨੋ ਜਾਇ। ੩।

ਚੌਪਈ

ਵਾ ਕੇ ਹ੍ਰਿਦੈ ਅਨੰਦਿਤ ਭਯੋ। ਮੋਰੇ ਧਾਮ ਪੂਤ ਬਿਧਿ ਦਯੋ।
ਧਾਮ ਜਵਾਈ ਨਾਮੁ ਜਤਾਯੋ। ਆਦਰੁ ਕੈ ਭੋਜਨਹਿ ਖਵਾਯੋ। ੪।

ਚੌਪਈ

ਆਪਣਾ ਮਹੀਨਾ ਲੈਣਾ ਨਿਸਚਿਤ ਕਰਵਾ ਲਿਆ ਅਤੇ ਆਪਣਾ ਨਾਂ ‘ਕਰਜਾਈ’ ਦਸਿਆ। ਫਿਰ ਉਸ (ਮੁਗਲ) ਦੀ ਬਹੁਤ ਸੇਵਾ ਕੀਤੀ ਅਤੇ ਬਖ਼ਤਿਆਰ ਦਾ ਧਨ ਚੋਰੀ ਕਰ ਲਿਆ।੪।

ਦੌਹਰਾ

ਆਪਣੇ ਆਪ ਨੂੰ ‘ਕਰਜਾਈ’ ਅਖਵਾ ਕੇ ਦਿਨ ਨੂੰ ਧਨ ਅਤੇ ਘੋੜਾ ਲੁਟ ਕੇ ਲੈ ਗਿਆ। ਸਭ ਲੋਗ (ਉਸ ਨੂੰ) ਕਰਜਾਈ (‘ਰੈਨਾਈ’) ਸਮਝ ਕੇ ਹੈਰਾਨ ਰਹਿ ਗਏ।੫।

ਚੌਪਈ

ਪਿਛੋਂ ਮੁਗਲ ਰੋਂਦਾ ਪਿਟਦਾ ਆਇਆ ਕਿ ਕਰਜਾਈ ਨੇ ਧਨ ਅਤੇ ਘੋੜਾ ਚੁਰਾ ਲਿਆ ਹੈ। ਜੋ ਉਸ ਦੀਆਂ ਗੱਲਾਂ ਸੁਣ ਲਿਆ, ਉਸ ਨੂੰ ਹੀ ਝੂਠਾ ਠਹਿਰਾਉਂਦਾ।੬।

ਜਿਸ ਤੋਂ ਤੁਸੀਂ ਧਨ ਕਰਜ਼ ਲੈ ਕੇ ਖਾਇਆ ਹੈ, ਕੀ ਹੋਇਆ ਜੋ ਉਸ ਨੇ ਘੋੜਾ ਚੁਰਾ ਲਿਆ ਹੈ? (ਤੁਸੀਂ) ਉਸ ਤੋਂ ਧਨ ਉਧਾਰਾ ਕਿਉਂ ਲਿਆ ਸੀ? (ਫਿਰ) ਕੀ ਹੋਇਆ ਜੋ (ਉਹ ਤੁਹਾਡਾ) ਘੋੜਾ ਲੈ ਗਿਆ?।੭।

ਦੌਹਰਾ

(ਸਾਰਿਆਂ ਨੇ) ਉਸੇ ਨੂੰ ਝੂਠਾ ਕੀਤਾ, ਕਿਸੇ ਨੇ ਵੀ (ਵਿਚਲੇ) ਭੇਦ ਨੂੰ ਨਹੀਂ ਸਮਝਿਆ। ਉਸ ਦਿਨ (ਉਸ ਦਾ) ਧਨ ਅਤੇ ਘੋੜਾ ਚੋਰੀ ਹੋ ਗਿਆ। ਜਿਵੇਂ ਰਾਮ ਕਰਦਾ ਹੈ, ਤਿਵੇਂ ਹੁੰਦਾ ਹੈ।੮।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੫। ੧੩੦੧। ਚਲਦਾ।*

ਦੌਹਰਾ

ਫਿਰ ਮੰਤ੍ਰੀ ਨੇ ਇਸ ਤਰ੍ਹਾਂ ਕਿਹਾ ਹੋ ਰਾਜਨ! (ਤੁਸੀਂ) ਕਥਾ ਸੁਣੋ। ਉਸ ਚੋਰ ਨੇ ਇਕ (ਹੋਰ) ਚਰਿਤ੍ਰ ਕੀਤਾ, ਉਹ ਮੈਂ ਸ਼ੀਘਰ ਕਹਿੰਦਾ ਹਾਂ।੧।

ਚੌਪਈ

ਜਦ (ਉਸ) ਚੋਰ ਨੇ ਧਨ ਅਤੇ ਘੋੜਾ ਚੁਰਾ ਲਿਆ, ਤਾਂ ਫਿਰ ਉਸ ਦੇ ਮਨ ਵਿਚ ਇਹ ਆਇਆ ਕਿ ਇਕ ਅਦਭੁਤ ਚਰਿਤ੍ਰ ਬਣਾਇਆ ਜਾਏ ਜਿਸ ਕਰ ਕੇ ਘਰ ਵਿਚ ਸੁੰਦਰ ਇਸਤਰੀ ਪ੍ਰਾਪਤ ਕੀਤੀ ਜਾਏ।੨।

ਦੌਹਰਾ

ਉਸ ਨੇ ਆਪਣਾ ਨਾਂ ‘ਧਾਮ ਜਵਾਈ’ (ਘਰ ਜਵਾਈ) ਰਖਿਆ ਅਤੇ ਇਕ ਵਿਧਵਾ ਇਸਤਰੀ ਦੇ ਘਰ ਜਾ ਕੇ ਡੇਰਾ ਲਗਾ ਦਿੱਤਾ।੩।

ਚੌਪਈ

ਉਸ (ਵਿਧਵਾ) ਦਾ ਮਨ ਪ੍ਰਸੰਨ ਹੋ ਗਿਆ ਕਿ ਮੇਰੇ ਘਰ ਪਰਮਾਤਮਾ ਨੇ ਪੁੱਤਰ ਦਿੱਤਾ ਹੈ। ਉਸ ਨੇ ਆਪਣਾ ਨਾਮ ‘ਧਾਮ ਜਵਾਈ’ ਦਸਿਆ ਅਤੇ (ਉਸ ਵਿਧਵਾ ਨੇ) ਬੜੇ ਆਦਰ ਨਾਲ ਭੋਜਨ ਕਰਵਾਇਆ।੪।

ਐਸੀ ਭਾਤਿ ਬਰਿਸ ਜਬ ਬੀਤੀ। ਵਹ ਤ੍ਰਿਯ ਦੁਖ ਤੇ ਭਈ ਨਿਚੀਤੀ।
ਵਹ ਤਿਹ ਘਰ ਕੋ ਕਾਮੁ ਚਲਾਵੈ। ਬਿਧਵਾ ਬਧੁ ਖੇਦ ਨਹਿ ਪਾਵੈ। ੫।

ਦੋਹਰਾ

ਕੇਤਿਕ ਦਿਨ ਤਹ ਚਲਿ ਗਯੋ ਤਾ ਕੀ ਸੁਤਾ ਚੁਰਾਇ।
ਤ੍ਰਿਯ ਰੋਵਤ ਕੁਟਵਾਰ ਕੇ ਤਟ ਚਟ ਕੂਕੀ ਜਾਇ। ੬।

ਚੌਪਈ

ਧਾਮ ਜਵਾਈ ਦੁਹਿਤਾ ਹਰੀ। ਦੇਖਹ ਦੈਵ ਕਹਾ ਇਹ ਕਰੀ।
ਸੂਰ ਉਦੋਤ ਗਯੋ ਨਹਿ ਆਯੋ। ਮੈ ਤਿਨ ਕੋ ਕਛੁ ਸੋਧ ਨ ਪਾਯੋ। ੭।

ਕਾਜੀ ਕੋਟਵਾਰ ਜਬ ਸੁਨ੍ਯੋ। ਦੁਹੰ ਬਿਹਸਿ ਕੈ ਮਾਥੇ ਧੁਨ੍ਯੋ।
ਜਾ ਕੇ ਸੁਤਾ ਦਾਨੁ ਤੈ ਦਯੋ। ਕਹਾ ਭਯੋ ਜੋ ਗ੍ਰਿਹ ਲੈ ਗਯੋ। ੮।

ਸਭਹਿਨ ਤਹਿ ਝੂਠੀ ਕਰਿ ਮਾਨ੍ਯੋ। ਭੇਦ ਅਭੇਦ ਕਛੁ ਹ੍ਰਿਦੈ ਨ ਜਾਨ੍ਯੋ।
ਲੂਟਿ ਦਰਬੁ ਤਾ ਕੋ ਸਭ ਲਯੋ। ਤਬ ਹੀ ਦੇਸ ਨਿਕਾਰੋ ਦਯੋ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਿਹਤਰੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭੬। ੧੩੧੦। ਅਫਜ਼ੀ।

ਦੋਹਰਾ

ਚੰਦ੍ਰਪੁਰੀ ਭੀਤਰ ਹੁਤੇ ਚੰਦ੍ਰ ਸੈਨ ਇਕ ਰਾਵ।
ਬਲ ਗੁਨ ਬੀਰਜ ਮੈ ਜਨੁਕ ਤ੍ਰਿਦਸੇਸ੍ਵਰ ਕੇ ਭਾਵ। ੧।
ਭਾਗਵਤੀ ਤਾ ਕੀ ਤ੍ਰਿਯਾ ਜਾ ਕੇ ਰੂਪ ਅਪਾਰ।
ਰਤਿ ਰਤਿਨਾਥ ਪਛਾਨਿ ਤਿਹ ਝੁਕਿ ਝੁਕਿ ਕਰਹਿ ਜੁਹਾਰ। ੨।
ਏਕ ਪੁਰਖ ਸੁੰਦਰ ਹੁਤੇ ਰਾਨੀ ਲਯੋ ਬੁਲਾਇ।
ਭੋਗ ਅਧਿਕ ਤਾ ਸੋ ਕਿਯੋ ਹ੍ਰਿਦੈ ਹਰਖ ਉਪਜਾਇ। ੩।

ਚੌਪਈ

ਕੇਲ ਕਰਤ ਰਾਜਾ ਜੂ ਆਯੋ। ਰਾਨੀ ਹ੍ਰਿਦੈ ਅਧਿਕ ਦੁਖੁ ਪਾਯੋ।
ਯਾ ਕੇ ਦੈਯਾ ਕਹੋ ਕਾ ਕਰਿਹੋ। ਯਾ ਕੇ ਹਨੇ ਬਹੁਰਿ ਹੋ ਮਰਿਹੋ। ੪।

ਜਾਰ ਬਾਚ

ਤਬੈ ਜਾਰ ਯੋ ਕਥਾ ਉਚਾਰੀ। ਰਾਨੀ ਕਰਹੁ ਨ ਚਿੰਤ ਹਮਾਰੀ।
ਯਹ ਤਰਬੂਜ ਕਾਟਿ ਮੁਹਿ ਦੀਜੈ। ਯਾ ਕੀ ਗਰੀ ਭਛ ਕਰ ਲੀਜੈ। ੫।

ਇਸ ਤਰ੍ਹਾਂ ਜਦ ਇਕ ਸਾਲ ਲੰਘ ਗਿਆ, ਤਾਂ ਉਹ ਇਸਤਰੀ ਦੁਖਾਂ ਤੋਂ ਨਿਸਚਿੰਤ ਹੋ ਗਈ। ਉਹ (ਚੋਰ) ਉਸ ਦੇ ਘਰ ਦਾ ਕੰਮ-ਕਾਰ ਚਲਾਉਂਦਾ ਸੀ ਅਤੇ ਉਸ ਵਿਧਵਾ ਇਸਤਰੀ ਨੂੰ ਕੋਈ ਖੋਚਲ ਨਹੀਂ ਹੁੰਦੀ ਸੀ।੫।

ਦੋਹਰਾ

ਕੁਝ ਦਿਨਾਂ ਬਾਦ ਉਹ (ਚੋਰ) ਉਸ ਦੀ ਧੀ ਨੂੰ ਚੁਰਾ ਕੇ ਲੈ ਗਿਆ। (ਉਹ) ਇਸਤਰੀ ਝਟਪਟ ਕੋਤਵਾਲ ਕੋਲ ਜਾ ਕੇ ਰੋਈ।੬।

ਚੌਪਈ

(ਉਹ ਕਹਿਣ ਲਗੀ ਕਿ) ‘ਘਰ-ਜਵਾਈ’ ਨੇ ਮੇਰੀ ਪੁੱਤਰੀ ਚੁਰਾ ਲਈ ਹੈ। ਵੇਖੋ, ਪਰਮਾਤਮਾ ਨੇ ਇਹ ਕੀ ਕੀਤਾ ਹੈ। ਸੂਰਜ ਚੜ੍ਹਨ ਵੇਲੇ (ਉਹ) ਗਿਆ ਹੈ, ਪਰ (ਅਜੇ ਤਕ) ਪਰਤਿਆ ਨਹੀਂ ਹੈ। ਮੈਨੂੰ ਉਨ੍ਹਾਂ ਦੀ ਕੋਈ ਖਬਰ ਸਾਰ ਨਹੀਂ ਹੈ।੭।

ਜਦ ਕਾਜ਼ੀ ਅਤੇ ਕੋਤਵਾਲ ਨੇ ਗੱਲ ਸੁਣੀ। (ਤਾਂ) ਦੋਹਾਂ ਨੇ ਹੱਸ ਕੇ ਮੱਥਾ (ਸਿਰ) ਹਿਲਾਇਆ। ਜਿਸ ਨੂੰ ਤੂੰ ਆਪਣੀ ਪੁੱਤਰੀ ਦਾਨ ਦੇ ਦਿੱਤੀ ਤਾਂ ਕੀ ਹੋਇਆ ਜੇ (ਉਹ ਉਸ ਨੂੰ) ਘਰ ਲੈ ਗਿਆ।੮।

ਸਭ ਨੇ ਉਸ ਨੂੰ ਝੂਠਾ ਕਰ ਕੇ ਮੰਨਿਆ ਅਤੇ ਇਸ ਭੇਦ ਨੂੰ ਹਿਰਦੇ ਵਿਚ ਜ਼ਰਾ ਜਿੰਨਾ ਵੀ ਨਹੀਂ ਸਮਝਿਆ। ਉਸ (ਵਿਧਵਾ) ਦਾ ਸਾਰਾ ਧਨ ਲੁਟ ਲਿਆ ਅਤੇ ਤਦ ਹੀ ਦੇਸ-ਨਿਕਾਲਾ ਦੇ ਦਿੱਤਾ।੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਪੁਰਖ ਚਰਿਤ੍ਰ ਦੇ ਮੰਤ੍ਰੀ ਰੂਪ ਸੰਬਾਦ ਦੇ ੭੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੬। ੧੩੧੦। ਚਲਦਾ।

ਦੋਹਰਾ

ਚੰਦ੍ਰਪੁਰੀ ਵਿਚ ਚੰਦ੍ਰ ਸੈਨ ਨਾਂ ਦਾ ਇਕ ਰਾਜਾ ਹੁੰਦਾ ਸੀ। (ਉਹ) ਬਲ, ਗੁਣ ਅਤੇ ਪ੍ਰਤਾਪ ਵਿਚ ਮਾਨੋ ਇੰਦਰ (‘ਤ੍ਰਿਦਸੇਸ਼੍ਵਰ’) ਦੇ ਸਮਾਨ ਹੋਵੇ।੧। ਉਸ ਦੀ ਭਾਗਵਤੀ ਨਾਂ ਦੀ ਇਸਤਰੀ ਸੀ ਜਿਸ ਦਾ ਰੂਪ ਬਹੁਤ ਅਧਿਕ ਸੀ। ਰਤੀ ਦਾ ਪਤੀ (ਕਾਮ ਦੇਵ) ਵੀ ਉਸ ਨੂੰ ਰਤੀ ਸਮਝ ਕੇ ਝੁਕ ਝੁਕ ਕੇ ਪ੍ਰਨਾਮ ਕਰਦਾ ਸੀ।੨। ਇਕ ਸੁੰਦਰ ਪੁਰਸ਼ ਹੁੰਦਾ ਸੀ, (ਉਸ ਨੂੰ) ਰਾਣੀ ਨੇ ਬੁਲਾਇਆ ਅਤੇ ਹਿਰਦੇ ਵਿਚ ਆਨੰਦ ਮੰਨਾ ਕੇ ਉਸ ਨਾਲ ਸਹਿਵਾਸ ਕੀਤਾ।੩।

ਚੌਪਈ

(ਉਨ੍ਹਾਂ ਦੇ) ਸਹਿਵਾਸ ਕਰਦਿਆਂ ਰਾਜਾ ਜੀ ਆ ਗਏ। ਰਾਣੀ ਨੇ ਹਿਰਦੇ ਵਿਚ ਬਹੁਤ ਦੁਖ ਪਾਇਆ। ਹੇ ਦੇਵ! ਇਸ (ਮਿਤਰ) ਦਾ (ਹੁਣ) ਕੀ ਕਰਾਂ। ਇਸ ਦੇ ਮਾਰੇ ਜਾਣ ਤੇ ਫਿਰ ਮੈਂ ਵੀ ਮਰ ਜਾਵਾਂਗੀ।੪।

ਯਾਰ ਨੇ ਕਿਹਾ-

ਤਦ ਯਾਰ ਨੇ ਇਸ ਤਰ੍ਹਾਂ ਗੱਲ ਕਹੀ--ਹੇ ਰਾਣੀ! ਤੁਸੀਂ ਮੇਰੀ ਚਿੰਤਾ ਨ ਕਰੋ। ਇਹ ਤਰਬੂਜ ਮੈਨੂੰ ਕਟ ਕੇ ਦੇ ਦਿਓ। ਇਸ ਦਾ ਗੁਲਫਾ (ਆਪ) ਖਾ ਲਵੋ।੫।

ਤਬ ਰਾਨੀ ਸੋਊ ਕਾਜ ਕਮਾਯੋ। ਕਾਟਿ ਤਾਹਿ ਤਰਬੂਜ ਖੁਲਾਯੋ।
ਲੈ ਖੋਪਰ ਤਿਨ ਸਿਰ ਪੈ ਧਰਿਯੋ। ਸ੍ਵਾਸ ਲੇਤ ਕਹ ਛੋਕੋ ਕਰਿਯੋ। ੬।

ਦੋਹਰਾ

ਧਰਿ ਖੋਪਰ ਸਿਰ ਪਰ ਨਦੀ ਤਰਿਯੋ ਨ੍ਰਿਪਤਿ ਡਰ ਸੋਇ।
ਦਿਨ ਲੋਗਨ ਦੇਖਤ ਗਯੋ ਭੇਦ ਨ ਜਾਨਤ ਕੋਇ। ੭।
ਤਬ ਰਾਨੀ ਐਸੇ ਕਹਿਯੋ ਸੁਨਿਯੈ ਬਚਨ ਰਸਾਲ।
ਬਹਤ ਜਾਤ ਤਰਬੂਜ ਜੋ ਮੋਹਿ ਮਿਲੈ ਦਰਹਾਲ। ੮।
ਬਚਨੁ ਸੁਨਤ ਰਾਜਾ ਤਬੈ ਪਠਏ ਮਨੁਖ ਅਨੇਕ।
ਜਾਤ ਬਹੇ ਤਰਬੂਜ ਕੋ ਪਹੁਚਤ ਭਯੋ ਨ ਏਕ। ੯।

ਚੌਪਈ

ਤਬ ਰਾਨੀ ਯੋ ਬਚਨ ਉਚਾਰੇ। ਸੁਨਹੁ ਨਾਥ ਬਡਭਾਗ ਹਮਾਰੇ।
ਬੁਝਿ ਕੋਊ ਜਾ ਕੇ ਹਿਤ ਮਰੈ। ਮੋਰ ਮੂੰਡ ਅਪਜਸ ਬਹੁ ਧਰੈ। ੧੦।

ਦੋਹਰਾ

ਰਾਨੀ ਹਿਤ ਹਿੰਦਵਾਨ ਕੇ ਮਨੁਖ ਬੁਰਾਯੋ ਏਕ।
ਯਹ ਅਪਜਸ ਨ ਕਬਹੁ ਮਿਟੈ ਭਾਖਹਿ ਲੋਗ ਅਨੇਕ। ੧੧।

ਚੌਪਈ

ਆਪਹਿ ਦੈ ਤਰਬੂਜ ਤਰਾਯੋ। ਆਪਹਿ ਆਇ ਨ੍ਰਿਪਹਿ ਰਿਸਵਾਯੋ।
ਆਪਹਿ ਹੋਰਿ ਮਨੁਛਨ ਲੀਨਾ। ਤ੍ਰਿਯਾ ਚਰਿਤ੍ਰ ਨ ਕਿਨਹੂੰ ਚੀਨਾ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਤਤਹਰੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੭੭। ੧੩੨੨। ਅਛਰ੍ਯੁ।

ਦੋਹਰਾ

ਏਕ ਤਖਾਨ ਉਜੈਨ ਮੈ ਬਿਬਿਚਾਰਨਿ ਤਿਹ ਨਾਰਿ।
ਤਾ ਸੋ ਕਰਿਯੋ ਚਰਿਤ੍ਰ ਤਿਨ ਸੋ ਤੁਹਿ ਕਹੋ ਸੁਧਾਰਿ। ੧।

ਚੌਪਈ

ਸੁਮਤਿ ਬਾਵਿਯਹਿ ਤਬੈ ਉਚਾਰੇ। ਸੁਨੁ ਗੀਗੋ ਤੈ ਬਚਨ ਹਮਾਰੇ।
ਹੋ ਅਬ ਹੀ ਪਰਦੇਸ ਸਿਧੈ ਹੋ। ਖਾਟਿ ਕਮਾਇ ਤੁਮੈ ਧਨੁ ਲਯੈ ਹੋ। ੨।
ਯੋ ਕਹਿ ਕੈ ਪਰਦੇਸ ਸਿਧਾਰੇ। ਖਾਟ ਤਰੇ ਛਪਿ ਰਹਿਯੋ ਬਿਚਾਰੇ।
ਤਬ ਬਾਵਿਨ ਇਕ ਜਾਰ ਬੁਲਾਯੋ। ਕਾਮਕੇਲ ਤਿਹ ਸਾਥ ਕਮਾਯੋ। ੩।

ਤਦ ਰਾਣੀ ਨੇ ਉਸੇ ਤਰ੍ਹਾਂ ਕਾਰਜ ਕੀਤਾ। ਤਰਬੂਜ ਕਟ ਕੇ ਉਸ ਨੂੰ ਖੁਆਇਆ। ਉਸ ਨੇ (ਤਰਬੂਜ ਦਾ) ਖੋਪਰ ਲੈ ਕੇ ਸਿਰ ਉਤੇ ਧਰ ਲਿਆ ਅਤੇ ਸਾਹ ਲੈਣ ਲਈ ਉਸ ਵਿਚ ਛੋਕ ਕਰ ਦਿੱਤਾ।੬।

ਦੌਹਰਾ

ਸਿਰ ਉਤੇ (ਤਰਬੂਜ ਦਾ) ਖੋਪਰ ਧਰ ਕੇ ਰਾਜੇ ਦੇ ਡਰ ਦਾ ਮਾਰਿਆ (ਉਹ) ਨਦੀ ਤਰ ਗਿਆ। ਦਿਨ ਦਿਹਾੜੇ ਲੋਕਾਂ ਦੇ ਵੇਖਦਿਆਂ (ਉਹ) ਚਲਾ ਗਿਆ, (ਪਰ) ਕੋਈ ਵੀ ਭੇਦ ਨੂੰ ਨ ਜਾਣ ਸਕਿਆ।੭। ਤਦ ਰਾਣੀ ਨੇ (ਰਾਜੇ ਨੂੰ) ਇਸ ਤਰ੍ਹਾਂ ਕਿਹਾ--(ਹੇ ਰਾਜਨ!) ਮੇਰੇ ਮਿਠੇ ਬੋਲ ਸੁਣੋ। (ਇਹ) ਜੋ ਤਰਬੂਜ ਰੁੜ੍ਹਦਾ ਜਾ ਰਿਹਾ ਹੈ, ਮੈਨੂੰ ਜਲਦੀ ('ਦਰਹਾਲ') ਚਾਹੀਦਾ ਹੈ।੮। ਰਾਜੇ ਨੇ (ਰਾਣੀ ਦੀ) ਗੱਲ ਸੁਣਦਿਆਂ ਹੀ ਉਸ ਵੇਲੇ ਕਈ ਬੰਦੇ ਭੇਜ ਦਿੱਤੇ। (ਪਰ) ਰੁੜ੍ਹਦੇ ਜਾਂਦੇ ਤਰਬੂਜ ਤਕ ਇਕ ਵੀ ਨ ਪਹੁੰਚ ਸਕਿਆ।੯।

ਚੌਪਈ

ਤਦ ਰਾਣੀ ਨੇ ਇਸ ਤਰ੍ਹਾਂ ਬੋਲ ਕਹੇ ਕਿ ਹੇ ਨਾਥ! ਸਾਡੇ ਵੱਡੇ ਭਾਗ ਹਨ। ਉਸ ਲਈ ਜੇ ਕੋਈ ਡੁਬ ਕੇ ਮਰ ਜਾਂਦਾ, ਤਾਂ ਮੇਰੇ ਸਿਰ ਤੇ ਬਹੁਤ ਅਪਜਸ ਚੜ੍ਹਦਾ।੧੦।

ਦੌਹਰਾ

ਰਾਣੀ ਨੇ ਉਸ ਤਰਬੂਜ (ਨੂੰ ਪਕੜਨ) ਲਈ ਇਕ ਮਨੁੱਖ ਨੂੰ ਡੁਬਵਾਇਆ ਹੈ। (ਸੋਚਣ ਲਗੀ ਜੇ ਕੋਈ ਡੁਬ ਗਿਆ ਤਾਂ) ਇਹ ਅਪਜਸ ਕਦੇ ਵੀ ਨਹੀਂ ਮਿਟੇਗਾ, ਅਨੇਕ ਲੋਕ ਇਹੀ ਕਹਿਣਗੇ।੧੧।

ਚੌਪਈ

ਉਸ ਨੇ ਆਪ ਹੀ ਤਰਬੂਜ ਤਰਵਾਇਆ ਅਤੇ ਆਪ ਹੀ ਆ ਕੇ ਰਾਜੇ ਨੂੰ ਕ੍ਰੋਧਿਤ ਕੀਤਾ। ਆਪ ਹੀ ਬੰਦਿਆਂ ਨੂੰ ਹੋੜ ਦਿੱਤਾ। ਇਸਤਰੀ ਦੇ ਚਰਿਤ੍ਰ ਨੂੰ ਕਿਸੇ ਨੇ ਵੀ ਨਹੀਂ ਜਾਣਿਆ।੧੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤੁਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੭। ੧੩੨੨। ਚਲਦਾ।

ਦੌਹਰਾ

ਉਜੈਨ ਵਿਚ ਇਕ ਤਰਖਾਣ ਦੇ ਘਰ ਵਿਭਚਾਰਨ ਇਸਤਰੀ ਸੀ। ਉਸ ਨਾਲ ਉਸ ਨੇ ਜੋ ਚਰਿਤ੍ਰ ਕੀਤਾ, ਉਹੀ ਮੈਂ ਤੁਹਾਨੂੰ ਸੁਧਾਰ ਕੇ ਕਹਿੰਦਾ ਹਾਂ।੧।

ਚੌਪਈ

ਸੁਮਤਿ ਨਾਂ ਦੇ ਤਰਖਾਣ ਨੇ ਉਸ ਨੂੰ ਕਿਹਾ--ਹੇ ਗੀਗੋ! ਤੂੰ ਮੇਰੀ ਗੱਲ ਸੁਣ। ਮੈਂ ਹੁਣੇ ਪਰਦੇਸ ਜਾ ਰਿਹਾ ਹਾਂ। (ਉਥੋਂ) ਖਟ ਕਮਾ ਕੇ ਤੈਨੂੰ ਧਨ ਲਿਆ ਕੇ ਦਿਆਂਗਾ।੨।

ਇਹ ਕਹਿ ਕੇ ਉਹ ਪਰਦੇਸ ਚਲਾ ਗਿਆ। ਪਰ ਅਸਲ ਵਿਚ ਉਹ ਵਿਚਾਰਾ ਮੰਜੀ ਹੇਠਾਂ ਛਿਪ ਗਿਆ। ਤਦ ਤਰਖਾਣੀ ਨੇ ਇਕ ਯਾਰ ਬੁਲਾਇਆ ਅਤੇ ਉਸ ਨਾਲ ਕਾਮ-ਕ੍ਰੀੜਾ ਕੀਤੀ।੩।

ਕਾਮਕੇਲ ਤਾ ਸੋ ਤ੍ਰਿਯ ਮਾਨ੍ਯੋ। ਖਾਟ ਤਰੇ ਨਿਜੁ ਪਤਿਹਿ ਪਛਾਨ੍ਯੋ।
 ਸਭ ਅੰਗਨ ਬਿਹਬਲ ਚੈ ਗਈ। ਚਿਤ ਕੇ ਬਿਖੈ ਦੁਖਿਤ ਅਤਿ ਭਈ। ੪।
 ਤਬ ਤਾ ਸੋ ਤ੍ਰਿਯ ਬਚਨ ਉਚਾਰੇ। ਮੁਹਿ ਕਾ ਕਰਤ ਦਈ ਕੇ ਮਾਰੇ।
 ਪ੍ਰਾਨ ਨਾਥ ਮੇਰੇ ਘਰ ਨਾਹੀ। ਹੋ ਜਿਹ ਬਸਤ ਬਾਹ ਕੀ ਛਾਹੀ। ੫।

ਦੌਹਰਾ

ਨਿਤਿ ਅੰਸੂਆ ਆਖਿਨ ਭਰੋ ਰਹੋ ਮਲੀਨੇ ਭੇਸ।
 ਪੌਰ ਲਗੇ ਬਿਹਰੋ ਨਹੀ ਪ੍ਰਾਨ ਨਾਥ ਪਰਦੇਸ। ੬।
 ਲਗਤ ਬੀਰਿਯਾ ਬਾਨ ਸੀ ਬਿਖੁ ਸੋ ਲਗਤ ਅਨਾਜ।
 ਪ੍ਰਾਨ ਨਾਥ ਪਰਦੇਸ ਗੇ ਤਾ ਬਿਨ ਕਛੂ ਨ ਸਾਜ। ੭।
 ਬਾਦੀ ਐਸੇ ਬਚਨ ਸੁਨਿ ਮਨ ਮੈ ਭਯੋ ਖੁਸਾਲ।
 ਜਾਰ ਸਹਿਤ ਤ੍ਰਿਯ ਖਾਟ ਲੈ ਨਾਚਿ ਉਠਿਯੋ ਤਤਕਾਲ। ੮। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਹਤਰੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੭੮। ੧੩੩੦। ਅਫਸ੍ਰੀ।

ਦੌਹਰਾ

ਬਨਿਕ ਏਕ ਬਾਨਾਰਸੀ ਬਿਸਨ ਦਤ ਤਿਹ ਨਾਮ।
 ਬਿਸ੍ਵ ਮਤੀ ਤਾ ਕੀ ਤ੍ਰਿਯਾ ਧਨ ਜਾ ਕੋ ਬਹੁ ਧਾਮ। ੧।

ਚੌਪਈ

ਬਨਿਯੋ ਹੇਤ ਬਨਿਜ ਕੋ ਗਯੋ। ਮੈਨ ਦੁਖਿਯ ਤ੍ਰਿਯ ਕੋ ਅਤਿ ਦਯੋ।
 ਤਿਹ ਤ੍ਰਿਯ ਪੈ ਤੇ ਰਹਿਯੋ ਨ ਜਾਈ। ਕੇਲ ਕਿਯੋ ਇਕ ਪੁਰਖ ਬੁਲਾਈ। ੨।
 ਕੇਲ ਕਮਾਤ ਗਰਭ ਰਹਿ ਗਯੋ। ਕੀਨੇ ਜਤਨ ਦੂਰਿ ਨਹਿ ਭਯੋ।
 ਨਵ ਮਾਸਨ ਪਾਛੇ ਸੁਤ ਜਾਯੋ। ਤਵਨਹਿ ਦਿਵਸ ਬਨਿਕ ਘਰ ਆਯੋ। ੩।
 ਬਨਿਕ ਕੋਪ ਕਰਿ ਬਚਨ ਸੁਨਾਯੋ। ਕਛੂ ਤ੍ਰਿਯ ਤੈ ਬਿਭਚਾਰ ਕਮਾਯੋ।
 ਭੋਗ ਕਰੇ ਬਿਨੁ ਪ੍ਰਤ ਨ ਹੋਈ। ਬਾਲ ਬ੍ਰਿਧ ਜਾਨਤ ਸਭ ਕੋਈ। ੪।
 ਸੁਨਹੁ ਸਾਹੁ ਮੈ ਕਥਾ ਸੁਨਾਊ। ਤੁਮਰੇ ਚਿਤ ਕੋ ਭਰਮੁ ਮਿਟਾਊ।
 ਇਕ ਜੋਗੀ ਤੁਮਰੇ ਗ੍ਰਿਹ ਆਯੋ। ਤਿਹ ਪ੍ਰਸਾਦਿ ਤੇ ਗ੍ਰਿਹ ਸੁਤ ਪਾਯੋ। ੫।

ਦੌਹਰਾ

ਮੁਰਜ ਨਾਥ ਜੋਗੀ ਹੁਤੋ ਸੋ ਆਯੋ ਇਹ ਧਾਮ।
 ਦ੍ਰਿਸਟਿ ਭੋਗ ਮੋ ਸੋ ਕਿਯੋ ਸੁਤ ਦੀਨੋ ਗ੍ਰਿਹ ਰਾਮ। ੬।
 ਬਨਿਕ ਬਚਨ ਸੁਨਿ ਚੁਪ ਰਹਿਯੋ ਮਨ ਮੈ ਭਯੋ ਪ੍ਰਸੰਨ੍ਯ।
 ਦ੍ਰਿਸਟਿ ਭੋਗ ਜਿਨਿ ਸੁਤ ਦਿਯੋ ਧਰਨੀ ਤਲ ਸੋ ਧੰਨ੍ਯ। ੭। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਉਨਾਸੀਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੭੯। ੧੩੩੧। ਅਫਸ੍ਰੀ।

(ਉਸ) ਇਸਤਰੀ ਨੇ ਉਸ ਨਾਲ ਕਾਮ-ਕੋਲ ਕੀਤੀ, ਪਰ ਮੰਜੀ ਹੇਠਾਂ (ਛਿਪੇ ਹੋਏ) ਪਤੀ ਨੂੰ ਪਛਾਣ ਲਿਆ। ਉਸ ਦੇ ਸਾਰੇ ਅੰਗ ਵਿਆਕੁਲ ਹੋ ਗਏ ਅਤੇ ਚਿਤ ਵਿਚ ਬਹੁਤ ਦੁਖੀ ਹੋਈ।੪।

ਤਾਂ ਇਸਤਰੀ ਨੇ ਆਪਣੇ ਪ੍ਰੇਮੀ ਨੂੰ ਕਿਹਾ— ਹੇ ਰੱਬ ਦੇ ਮਾਰੇ! ਤੂੰ ਮੇਰੇ ਨਾਲ ਕੀ ਕਰ ਰਿਹਾ ਹੈਂ। ਮੇਰੇ ਪ੍ਰਾਣਨਾਥ ਘਰ ਨਹੀਂ ਹਨ ਜਿਸ ਦੀ ਬਾਂਹ ਦੀ ਛਾਂ ਹੇਠਾਂ ਮੈਂ ਵਸਦੀ ਹਾਂ।ਪ।
ਦੌਹਰਾ

ਮੈਂ ਨਿੱਤ ਅੱਖਾਂ ਨੂੰ ਹੰਝੂਆਂ ਨਾਲ ਭਰਦੀ ਹਾਂ ਅਤੇ ਮੈਲੇ ਵੇਸ ਵਿਚ ਰਹਿੰਦੀ ਹਾਂ। ਪ੍ਰਾਣਨਾਥ ਦੇ ਪ੍ਰਦੇਸ ਗਏ ਹੋਣ ਕਾਰਨ ਮੈਂ ਬੂਹੇ ਤਕ ਨਹੀਂ ਜਾਂਦੀ ਹਾਂ।੬। ਮੈਨੂੰ ਪਾਨ ਬੀੜੀ ਬਾਣ ਵਾਂਗ ਲਗਦੀ ਹੈ ਅਤੇ ਅਨਾਜ ਵਿਸ਼ ਵਰਗਾ ਲਗਦਾ ਹੈ। ਪ੍ਰਾਣਨਾਥ ਪਰਦੇਸ ਗਏ ਹੋਏ ਹਨ, ਉਸ ਤੋਂ ਬਿਨਾ (ਜੀਵਨ ਦਾ) ਕੋਈ ਸੁਆਦ ਨਹੀਂ ਹੈ।੭। (ਉਹ) ਤਰਖਾਣ ਇਸ ਤਰ੍ਹਾਂ ਦੇ ਬਚਨ ਸੁਣ ਕੇ ਮਨ ਵਿਚ ਖੁਸ਼ ਹੋ ਗਿਆ। ਯਾਰ ਸਮੇਤ ਇਸਤਰੀ ਦੀ ਮੰਜੀ ਨੂੰ ਚੁਕ ਕੇ ਤੁਰਤ ਨਚਣ ਲਗ ਗਿਆ।੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੮। ੧੩੩੦। ਚਲਦਾ।

ਦੌਹਰਾ

ਬਨਾਰਸ ਦਾ ਬਿਸ਼ਨ ਦੱਤ ਨਾਂ ਦਾ ਇਕ ਬਨੀਆ ਸੀ। ਉਸ ਦੇ ਘਰ ਬਹੁਤ ਧਨ ਸੀ ਅਤੇ ਬਿਸ਼੍ਵ ਮਤੀ ਉਸ ਦੀ ਇਸਤਰੀ ਸੀ।੧।

ਚੌਪਈ

ਬਨੀਆ ਵਪਾਰ ਲਈ (ਕਿਤੇ ਬਾਹਰ) ਗਿਆ ਅਤੇ (ਪਿਛੋਂ ਉਸ ਦੀ) ਇਸਤਰੀ ਨੂੰ ਕਾਮ ਨੇ ਬਹੁਤ ਦੁਖੀ ਕੀਤਾ। ਉਸ ਇਸਤਰੀ ਕੋਲੋਂ ਰਿਹਾ ਨ ਗਿਆ ਅਤੇ ਕੋਲ-ਕ੍ਰੀੜਾ ਕਰਨ ਲਈ ਇਕ ਪੁਰਸ਼ ਨੂੰ ਬੁਲਾਇਆ।੨।

ਸਹਿਵਾਸ ਕਰਨ ਨਾਲ ਉਸ ਨੂੰ ਗਰਭ ਹੋ ਗਿਆ। ਅਨੇਕ ਯਤਨ ਕਰਨ ਤੇ ਵੀ ਉਹ ਡਿਗ ਨ ਸਕਿਆ। ਨੌ ਮਹੀਨਿਆਂ ਬਾਦ (ਉਸ ਇਸਤਰੀ ਨੇ) ਪੁੱਤਰ ਨੂੰ ਜਨਮ ਦਿੱਤਾ। ਉਸੇ ਦਿਨ ਉਹ ਬਨੀਆ ਵੀ ਘਰ ਪਰਤ ਆਇਆ।੩।

ਬਨੀਏ ਨੇ ਕ੍ਰੋਧਵਾਨ ਹੋ ਕੇ ਕਿਹਾ--ਹੇ ਇਸਤਰੀ! (ਤੂੰ) ਕੁਝ ਵਿਭਚਾਰ ਕੀਤਾ ਹੈ। (ਕਿਉਂਕਿ) ਭੋਗ ਕੀਤੇ ਬਿਨਾ ਪੁੱਤਰ ਨਹੀਂ ਹੋ ਸਕਦਾ। (ਇਹ ਗੱਲ) ਸਾਰੇ ਵੱਡੇ ਅਤੇ ਛੋਟੇ ਜਾਣਦੇ ਹਨ।੪।

(ਇਸਤਰੀ ਨੇ ਉੱਤਰ ਦਿੱਤਾ--) ਹੇ ਸ਼ਾਹ ਜੀ! ਮੈਂ ਤੁਹਾਨੂੰ ਗੱਲ ਦਸਦੀ ਹਾਂ ਅਤੇ ਤੁਹਾਡੇ ਚਿਤ ਦਾ ਭਰਮ ਦੂਰ ਕਰਦੀ ਹਾਂ।ਪ।

ਦੌਹਰਾ

ਮੁਰਜ ਨਾਥ (ਨਾਂ ਦਾ ਇਕ) ਜੋਗੀ ਸੀ ਜੋ ਇਸ ਘਰ ਵਿਚ ਆਇਆ। ਉਸ ਨੇ ਮੇਰੇ ਨਾਲ ਦ੍ਰਿਸ਼ਟੀ ਭੋਗ ਕੀਤਾ ਅਤੇ ਪਰਮਾਤਮਾ ਨੇ (ਮੈਨੂੰ) ਪੁੱਤਰ ਪ੍ਰਦਾਨ ਕੀਤਾ।੬। ਬਾਨੀਆ ਗੱਲ ਸੁਣ ਕੇ ਚੁਪ ਰਿਹਾ ਅਤੇ ਮਨ ਵਿਚ ਪ੍ਰਸੰਨ ਹੋਇਆ। ਉਹ (ਜੋਗੀ) ਧਰਤੀ ਉਤੇ ਧੰਨ ਹੈ ਜਿਸ ਨੇ ਦ੍ਰਿਸ਼ਟੀ-ਭੋਗ ਨਾਲ ਪੁੱਤਰ ਬਖਸ਼ਿਆ ਹੈ। ੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੭੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੭੯। ੧੩੩੧। ਚਲਦਾ।

ਦੋਹਰਾ

ਬਿੰਦ੍ਰਾਬਨ ਗ੍ਰਿਹ ਨੰਦ ਕੇ ਕਾਨ੍ਹ ਲਯੋ ਅਵਤਾਰ।
ਤੀਨਿ ਲੋਕ ਜਾ ਕੋ ਸਦਾ ਨਿਤਿ ਉਠਿ ਕਰਤ ਜੁਹਾਰ। ੧।

ਚੌਪਈ

ਸਭ ਗੋਪੀ ਤਾ ਕੇ ਗੁਨ ਗਾਵਹਿ। ਨਿਤਿਯ ਕਿਸਨ ਕਹ ਸੀਸ ਝੁਕਾਵਹਿ।
ਮਨ ਮਹਿ ਬਸ੍ਯੋ ਪ੍ਰੇਮ ਅਤਿ ਭਾਰੀ। ਤਨ ਮਨ ਦੇਤ ਅਪਨੇ ਵਾਰੀ। ੨।

ਰਾਧਾ ਨਾਮ ਗੋਪਿ ਇਕ ਰਹੈ। ਕ੍ਰਿਸਨ ਕ੍ਰਿਸਨ ਮੁਖ ਤੇ ਨਿਤਿ ਕਹੈ।
ਜਗਨਾਯਕ ਸੋ ਪ੍ਰੇਮ ਲਗਾਯੋ। ਸੂਤ ਸਿਧਨ ਕੀ ਭਾਤਿ ਬਢਾਯੋ। ੩।

ਦੋਹਰਾ

ਕ੍ਰਿਸਨ ਕ੍ਰਿਸਨ ਮੁਖ ਤੇ ਕਹੈ ਛੋਰਿ ਧਾਮ ਕੇ ਕਾਮ।
ਨਿਸਦਿਨ ਰਟਤ ਬਿਹੰਗ ਜਯੋ ਜਗਨਾਯਕ ਕੇ ਨਾਮ। ੪।

ਚੌਪਈ

ਤ੍ਰਾਸ ਨ ਪਿਤੁ ਮਾਤਾ ਕੋ ਕਹੈ। ਕ੍ਰਿਸਨ ਕ੍ਰਿਸਨ ਮੁਖ ਤੇ ਉਚਰੈ।
ਹੇਰਨਿ ਤਾਹਿ ਨਿਤ ਉਠਿ ਆਵੈ। ਨੰਦ ਜਸੋਮਤਿ ਦੇਖਿ ਲਜਾਵੈ। ੫।

ਸਵੈਯਾ

ਜੋਬਨ ਜੇਬ ਜਗੇ ਅਤਿ ਸੁੰਦਰ ਜਾਤ ਜਰਾਵ ਜੁਰੀ ਕਹ ਨਾਤੈ।
ਅੰਗ ਹੁਤੇ ਬ੍ਰਿਜ ਲੋਗ ਸਭੇ ਹਰਿ ਰਾਇ ਬਨਾਇ ਕਹੀ ਇਕ ਬਾਤੈ।
ਹਾਥ ਉਚਾਇ ਹਨੀ ਛਤਿਯਾ ਮੁਸਕਾਇ ਲਜਾਇ ਸਖੀ ਚਹੂੰ ਘਾਤੈ।
ਨੈਨਨ ਸੋ ਕਹਿਯੋ ਏ ਜਦੁਨਾਥ ਸੁ ਭੋਹਨ ਸੋ ਕਹਿਯੋ ਜਾਹੁ ਇਹਾ ਤੈ। ੬।

ਦੋਹਰਾ

ਨੈਨਨ ਸੋ ਹਰਿ ਰਾਇ ਕਹਿ ਭੋਹਨ ਉਤਰ ਦੀਨ।
ਭੇਦ ਨ ਪਾਯੋ ਕੌਨਹੂੰ ਕ੍ਰਿਸਨ ਬਿਦਾ ਕਰ ਦੀਨ। ੭। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੮॥ ੧੩੪੪। ਅਫਜ਼ੂ।

ਦੋਹਰਾ

ਨਗਰ ਸਿਰੋਮਨਿ ਕੋ ਹੁਤੇ ਸਿੰਘ ਸਿਰੋਮਨਿ ਭੂਪ।
ਅਮਿਤ ਦਰਬੁ ਘਰ ਮੈ ਧਰੇ ਸੁੰਦਰ ਕਾਮ ਸਰੂਪ। ੧।

ਦੋਹਰਾ

ਬਿੰਦਰਾਬਨ ਵਿਚ ਨੰਦ ਦੇ ਘਰ ਕਾਨ੍ਹ ਨੇ ਅਵਤਾਰ ਧਾਰਨ ਕੀਤਾ। ਉਸ ਨੂੰ ਤਿੰਨੋਂ ਲੋਕ ਉਠ ਕੇ ਨਿੱਤ ਨਮਸਕਾਰ ਕਰਦੇ ਸਨ।੧।

ਚੌਪਈ

ਸਾਰੀਆਂ ਗੋਪੀਆਂ ਉਸ ਦੇ ਗੁਣ ਗਾਉਂਦੀਆਂ ਸਨ ਅਤੇ ਨਿੱਤ ਕ੍ਰਿਸ਼ਨ ਨੂੰ ਸਿਰ ਨਿਵਾਉਂਦੀਆਂ ਸਨ। (ਉਸ ਲਈ ਉਨ੍ਹਾਂ ਦੇ) ਮਨ ਵਿਚ ਬਹੁਤ ਪ੍ਰੇਮ ਸਮਾ ਗਿਆ ਸੀ ਅਤੇ ਆਪਣਾ ਤਨ ਮਨ (ਉਸ ਉਤੇ) ਨਿਛਾਵਰ ਕਰਦੀਆਂ ਸਨ।੨।

(ਉਥੇ) ਰਾਧਾ ਨਾਮ ਦੀ ਇਕ ਗੋਪੀ ਰਹਿੰਦੀ ਸੀ। (ਉਹ) ਮੁਖ ਤੋਂ ਸਦਾ ਕ੍ਰਿਸ਼ਨ ਕ੍ਰਿਸ਼ਨ ਕਹਿੰਦੀ ਸੀ। (ਉਸ ਨੇ) ਜਗਤ ਦੇ ਸੁਆਮੀ ਨਾਲ ਪ੍ਰੇਮ ਲਗਾ ਲਿਆ ਸੀ ਅਤੇ ਸਿੱਧਾਂ (ਦੀ ਸਾਧਨਾ) ਵਾਂਗ ਪ੍ਰੇਮ ਦੀ ਡੋਰ ਨੂੰ ਵਧਾ ਲਿਆ ਸੀ।੩।

ਦੋਹਰਾ

ਘਰ ਦੇ ਕੰਮ ਕਾਰ ਛਡ ਕੇ (ਉਹ ਸਦਾ) ਮੁਖ ਤੋਂ 'ਕ੍ਰਿਸ਼ਨ ਕ੍ਰਿਸ਼ਨ' ਕਹਿੰਦੀ ਰਹਿੰਦੀ ਅਤੇ ਪੰਛੀ (ਪਪੀਹੇ) ਵਾਂਗ ਜਗਤ ਦੇ ਮਾਲਕ (ਸ੍ਰੀ ਕ੍ਰਿਸ਼ਨ) ਦਾ ਨਾਮ ਰਟਦੀ ਰਹਿੰਦੀ।੪।

ਚੌਪਈ

ਉਹ ਮਾਤਾ ਪਿਤਾ ਤੋਂ ਵੀ ਨਹੀਂ ਡਰਦੀ ਅਤੇ ਮੁਖ ਤੋਂ 'ਕ੍ਰਿਸ਼ਨ ਕ੍ਰਿਸ਼ਨ' ਉਚਰਦੀ ਰਹਿੰਦੀ। ਉਸ ਨੂੰ ਵੇਖਣ ਲਈ ਨਿੱਤ ਉਠ ਕੇ ਆਉਂਦੀ ਪਰ ਨੰਦ ਅਤੇ ਜਸੋਧਾ ਨੂੰ ਵੇਖ ਕੇ ਲਜਾ ਜਾਂਦੀ।੫।

ਸਵੈਯਾ

(ਉਸ ਰਾਧਾ ਦੇ) ਜੋਬਨ ਦੀ ਛਬੀ ਬਹੁਤ ਸ਼ੋਭਾਸ਼ਾਲੀ ਸੀ। (ਉਹ) ਸਜ-ਧਜ ਕੇ ਕਿਸੇ ਕਾਰਨ ('ਨਾਤੇ') (ਸ੍ਰੀ ਕ੍ਰਿਸ਼ਨ ਦੇ ਘਰ) ਗਈ। ਸ੍ਰੀ ਕ੍ਰਿਸ਼ਨ ਕੋਲ ਬ੍ਰਜ ਦੇ ਲੋਕ ਅਤੇ ਸੰਗ-ਸਾਕ ਮੌਜੂਦ ਸਨ। (ਰਾਧਾ ਨੂੰ ਉਥੇ ਆਇਆ ਵੇਖ ਕੇ) ਸ੍ਰੀ ਕ੍ਰਿਸ਼ਨ ਨੇ ਬਣਾ ਕੇ ਇਕ ਗੱਲ ਕਹੀ। ਹੱਥਾਂ ਨੂੰ ਉੱਚਾ ਕਰ ਕੇ ਛਾਤੀ ਉਤੇ ਹਸਦੇ ਹੋਏ ਮਾਰਿਆ ਅਤੇ ਰਾਧਾ ਚੋਹਾਂ ਪਾਸੇ ਵੇਖ ਕੇ ਲਜਾ ਗਈ। (ਰਾਧਾ ਨੇ) ਨੈਣਾਂ ਦੇ ਇਸ਼ਾਰੇ ਨਾਲ ਕਿਹਾ 'ਹੇ ਕ੍ਰਿਸ਼ਨ! ਅਤੇ ਕ੍ਰਿਸ਼ਨ ਨੇ ਭੋਆਂ ਦੇ ਇਸ਼ਾਰੇ ਨਾਲ ਕਹਿ ਦਿੱਤਾ ਕਿ ਇਥੋਂ ਚਲੀ ਜਾ।੬।

ਦੋਹਰਾ

ਨੈਣਾਂ ਦੇ ਇਸ਼ਾਰੇ ਨਾਲ ਹੀ ਕ੍ਰਿਸ਼ਨ ਨੂੰ ਕਿਹਾ ਅਤੇ ਭੋਆਂ ਦੇ ਸੰਕੇਤ ਨਾਲ (ਉਸ ਨੇ) ਉੱਤਰ ਦੇ ਦਿੱਤਾ। ਬਿਨਾ ਕਿਸੇ ਦੁਆਰਾ ਭੇਦ ਨੂੰ ਸਮਝਣ ਦੇ ਕ੍ਰਿਸ਼ਨ ਨੇ ਉਸ ਨੂੰ ਵਿਦਾ ਕਰ ਦਿੱਤਾ।੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੮੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੦। ੧੩੪੪। ਚਲਦਾ।

ਦੋਹਰਾ

ਸਿਰੋਮਨੀ ਨਗਰ ਦਾ ਸਿਰੋਮਨੀ ਸਿੰਘ ਨਾਂ ਦਾ ਰਾਜਾ ਹੁੰਦਾ ਸੀ। ਉਸ ਦੇ ਘਰ ਬੇਹਿਸਾਬ ਧਨ ਸੀ ਅਤੇ ਉਹ ਕਾਮ ਦੇਵ ਵਰਗਾ ਸੁੰਦਰ ਸੀ।੧।

ਚੌਪਈ

ਦ੍ਰਿਗ ਪੰਨ੍ਯਾ ਤਾ ਕੀ ਬਰ ਨਾਰੀ। ਨ੍ਰਿਪ ਕੋ ਰਹੈ ਲਾਜ ਤੇ ਪ੍ਰਯਾਰੀ।
ਏਕ ਦਿਵਸ ਰਾਜ ਘਰ ਆਯੋ। ਰੰਗ ਨਾਥ ਜੋਗਿਯਹਿ ਬੁਲਾਯੋ। ੨।

ਦੋਹਰਾ

ਬ੍ਰਹਮ ਬਾਦ ਤਾ ਸੋ ਕਿਯੋ ਰਾਜੈ ਨਿਕਟਿ ਬੁਲਾਇ।
ਜੁ ਕਛੁ ਕਥਾ ਤਿਨ ਸੋ ਭਈ ਸੋ ਮੈ ਕਹਤ ਬਨਾਇ। ੩।
ਏਕ ਨਾਥ ਸਭ ਜਗਤ ਮੈ ਬ੍ਰਯਾਪਿ ਰਹਿਯੋ ਸਭ ਦੇਸ।
ਸਭ ਜੋਨਿਨ ਮੈ ਰਵਿ ਰਹਿਯੋ ਊਚ ਨੀਚ ਕੇ ਭੇਸ। ੪।

ਚੌਪਈ

ਸਰਬ ਬ੍ਰਯਾਪੀ ਸ੍ਰੀ ਪਤਿ ਜਾਨਹੁ। ਸਭ ਹੀ ਕੋ ਪੋਖਕ ਕਰਿ ਮਾਨਹੁ।
ਸਰਬ ਦਯਾਲ ਮੇਘ ਜਿਮਿ ਢਰਈ। ਸਭ ਕਾਹੂ ਕਰ ਕਿਰਪਾ ਕਰਈ। ੫।

ਦੋਹਰਾ

ਸਭ ਕਾਹੂ ਕੋ ਪੋਖਈ ਸਭ ਕਾਹੂ ਕੋ ਦੇਇ।
ਜੋ ਤਾ ਤੇ ਮੁਖ ਫੇਰਈ ਮਾਗਿ ਮੀਚ ਕਹ ਲੇਇ। ੬।

ਚੌਪਈ

ਏਕਨ ਸੋਖੈ ਏਕਨ ਭਰੈ। ਏਕਨ ਮਾਰੈ ਇਕਨਿ ਉਬਰੈ।
ਏਕਨ ਘਟਵੈ ਏਕ ਬਢਾਵੈ। ਦੀਨ ਦਯਾਲ ਯੋ ਚਰਿਤ ਦਿਖਾਵੈ। ੭।

ਰੂਪ ਰੇਖ ਜਾ ਕੇ ਕਛੁ ਨਾਹੀ। ਭੇਖ ਅਭੇਖ ਸਭ ਕੇ ਘਟ ਮਾਹੀ।
ਜਾ ਪਰ ਕ੍ਰਿਪਾ ਚਛੁ ਕਰਿ ਹੋਰੈ। ਤਾ ਕੀ ਕੋਨ ਛਾਹ ਕੋ ਛੋਰੈ। ੮।

ਜਛ ਭੁਜੰਗ ਅਕਾਸ ਬਨਾਯੋ। ਦੇਵ ਅਦੇਵ ਥਾਪਿ ਬਾਦਿ ਰਚਾਯੋ।
ਭੂਮਿ ਬਾਰਿ ਪੰਚ ਤਤੁ ਪ੍ਰਕਾਸਾ। ਆਪਹਿ ਦੇਖਤ ਬੈਠ ਤਮਾਸਾ। ੯।

ਦੋਹਰਾ

ਜੀਵ ਜੰਤ ਸਭ ਥਾਪਿ ਕੈ ਪੰਥ ਬਨਾਏ ਦੇਇ।
ਝਗਰਿ ਪਚਾਏ ਆਪਿ ਮਹਿ ਮੋਹਿ ਨ ਚੀਨੈ ਕੋਇ। ੧੦।

ਚੌਪਈ

ਯਹ ਸਭ ਭੇਦ ਸਾਧੁ ਕੇਊ ਜਾਨੈ। ਸਤਿਨਾਮੁ ਕੋ ਤਤ ਪਛਾਨੈ।
ਜੋ ਸਾਧਕ ਯਾ ਕੋ ਲਖਿ ਪਾਵੈ। ਜਨਨੀ ਜਠਰ ਬਹੁਰਿ ਨਹਿ ਆਵੈ। ੧੧।

ਚੌਪਈ

ਉਸ ਦੀ ਦ੍ਰਿਗ ਧੰਨ੍ਯਾ ਨਾਂ ਦੀ ਸ਼੍ਰੇਸ਼ਠ ਇਸਤਰੀ ਸੀ। (ਉਹ) ਲਜੀਲੀ ਰਾਜੇ ਨੂੰ ਬਹੁਤ ਪਿਆਰੀ ਸੀ। ਇਕ ਦਿਨ ਰਾਜਾ ਘਰ ਆਇਆ ਅਤੇ ਰੰਗ ਨਾਥ ਜੋਗੀ ਨੂੰ ਬੁਲਾਇਆ।੨।

ਦੋਹਰਾ

ਰਾਜੇ ਨੇ ਉਸ ਨੂੰ ਕੋਲ ਬੁਲਾ ਕੇ ਬ੍ਰਹਮ-ਵਾਦ (ਅਧਿਆਤਮਿਕ ਚਰਚਾ) ਕੀਤਾ। ਉਨ੍ਹਾਂ ਦੀ ਜੋ ਗੱਲ ਹੋਈ, ਉਹ ਮੈਂ ਕਹਿ ਕੇ ਸੁਣਾਂਦਾ ਹਾਂ। ੩। ਇਕ ਪਰਮਾਤਮਾ ਹੀ ਸਾਰੇ ਜਗਤ ਦੇ ਸਾਰਿਆਂ ਦੇਸਾਂ ਵਿਚ ਵਿਆਪ ਰਿਹਾ ਹੈ। (ਉਹੀ) ਸਾਰੀਆਂ ਜੂਨਾਂ ਵਿਚ ਉੱਚੇ ਨੀਵੇਂ ਭੇਸ ਵਿਚ ਵਸ ਰਿਹਾ ਹੈ। ੪।

ਚੌਪਈ

ਪਰਮਾਤਮਾ ਨੂੰ ਸਰਬ ਵਿਆਪਕ ਸਮਝੋ, ਸਾਰਿਆਂ ਦਾ ਪੋਸ਼ਕ ਕਰ ਕੇ ਮੰਨੋ। (ਉਹੀ) ਸਾਰਿਆਂ ਉਤੇ ਬਦਲ ਵਾਂਗ ਦਇਆ (ਦੀ ਬਰਖਾ) ਕਰਦਾ ਹੈ ਅਤੇ ਸਾਰਿਆਂ ਉਤੇ ਕ੍ਰਿਪਾ ਕਰਦਾ ਹੈ।੫।

ਦੋਹਰਾ

(ਉਹ) ਸਭ ਦਾ ਪੋਸ਼ਣ ਕਰਦਾ ਹੈ ਅਤੇ ਸਭ ਕਿਸੇ ਨੂੰ ਦਿੰਦਾ ਹੈ। ਜੋ ਉਸ ਤੋਂ ਮੁਖ ਫੇਰਦਾ ਹੈ, ਸਮਝ ਲਵੋ (ਕਿ ਉਸ ਨੇ) ਮੌਤ ਮੰਗ ਲਈ ਹੈ।੬।

ਚੌਪਈ

(ਉਹ) ਇਕਨਾਂ ਨੂੰ ਸੁਕਾਉਂਦਾ ਹੈ (ਅਰਥਾਤ ਨਸ਼ਟ ਕਰਦਾ ਹੈ) ਅਤੇ ਇਕਨਾਂ ਦਾ ਪੋਸ਼ਣ ਕਰਦਾ ਹੈ। ਇਕਨਾਂ ਨੂੰ ਮਾਰਦਾ ਹੈ ਅਤੇ ਇਕਨਾਂ ਨੂੰ ਉਬਾਰਦਾ ਹੈ। ਇਕਨਾਂ ਨੂੰ ਘਟਾਉਂਦਾ ਹੈ ਅਤੇ ਇਕਨਾਂ ਨੂੰ ਵਧਾਉਂਦਾ ਹੈ। ਇਸ ਤਰ੍ਹਾਂ ਦੀਨ ਦਿਆਲ ਚਰਿਤ੍ਰ ਵਖਾਉਂਦਾ ਹੈ।੭।

ਉਸ ਦੀ ਕੋਈ ਰੂਪ-ਰੇਖਾ ਨਹੀਂ ਹੈ। (ਉਹ) ਸਪਸ਼ਟ ਜਾਂ ਅਸਪਸ਼ਟ ਸਭ ਦੇ ਸ਼ਰੀਰ ਵਿਚ ਮੌਜੂਦ ਹੈ। ਜਿਸ ਨੂੰ (ਉਹ) ਮਿਹਰ ਦੀ ਦ੍ਰਿਸ਼ਟੀ ਨਾਲ ਵੇਖਦਾ ਹੈ, ਉਸ ਦੇ ਪਰਛਾਵੇਂ ਨੂੰ ਵੀ ਕੋਣ ਛੋੜ ਸਕਦਾ ਹੈ।੮।

ਉਸ ਨੇ ਯਕਸ਼, ਸੱਪ ਅਤੇ ਆਕਾਸ਼ ਬਣਾਏ ਹਨ ਅਤੇ ਦੇਵਤੇ ਤੇ ਦੈਤ ਸਿਰਜ ਕੇ (ਉਨ੍ਹਾਂ ਵਿਚ) ਝਗੜਾ ਰਚਾ ਦਿੱਤਾ ਹੈ। (ਉਸ ਨੇ) ਭੂਮੀ, ਜਲ ਆਦਿ ਪੰਜ ਤੱਤ ਪੈਦਾ ਕੀਤੇ ਹਨ ਅਤੇ ਆਪ ਬੈਠ ਕੇ ਤਮਾਸ਼ਾ ਵੇਖ ਰਿਹਾ ਹੈ।੯।

ਦੋਹਰਾ

(ਉਸ ਨੇ) ਸਾਰੇ ਜੀਵ ਪੈਦਾ ਕਰ ਕੇ ਦੋ ਹੀ ਪੰਥ (ਮੁਸਲਮਾਨ ਅਤੇ ਹਿੰਦੂ) ਬਣਾਏ ਹਨ। (ਉਹ ਸਾਰੇ) ਆਪਸ ਦੇ ਝਗੜਿਆਂ ਵਿਚ ਉਲਝੇ ਪਏ ਹਨ ਅਤੇ ਪਰਮਾਤਮਾ ਨੂੰ ਕੋਈ ਨਹੀਂ ਪਛਾਣਦਾ ਹੈ।੧੦।

ਚੌਪਈ

ਇਸ ਸਾਰੇ ਭੇਦ ਨੂੰ ਕੋਈ ਸਾਧੂ (ਪੁਰਸ਼) ਹੀ ਸਮਝ ਸਕਦਾ ਹੈ ਅਤੇ ਸਤਿਨਾਮ ਦੇ ਤੱਤ ਨੂੰ ਪਛਾਣ ਸਕਦਾ ਹੈ। ਜੋ ਸਾਧਕ ਉਸ (ਪਰਮਾਤਮਾ) ਨੂੰ ਜਾਣ ਲੈਂਦਾ ਹੈ, (ਉਹ) ਮਾਤਾ ਦੇ ਗਰਭ ਵਿਚ ਫਿਰ ਨਹੀਂ ਆਉਂਦਾ।੧੧।

ਦੋਹਰਾ

ਜਬ ਜੋਗੀ ਐਸੇ ਕਹਿਯੋ ਤਬ ਰਾਜੈ ਮੁਸਕਾਇ।
ਤਤ ਬ੍ਰਹਮ ਕੇ ਬਾਦਿ ਕੋ ਉਚਰਤ ਭਯੋ ਬਨਾਇ। ੧੨।

ਚੌਪਈ

ਜੋਗੀ ਡਿੰਭ ਕਿ ਜੋਗੀ ਜਿਯਰੋ। ਜੋਗੀ ਦੇਹ ਕਿ ਜੋਗੀ ਹਿਯਰੋ।
ਸੋ ਜੋਗੀ ਜੋ ਜੋਗ ਪਛਾਨੈ। ਸਤਿਨਾਮੁ ਬਿਨੁ ਅਵਰੁ ਨ ਜਾਨੈ। ੧੩।

ਦੋਹਰਾ

ਡਿੰਭ ਦਿਖਾਯੋ ਜਗਤ ਕੇ ਜੋਗੁ ਨ ਉਪਜਿਯੋ ਜੀਯ।
ਯਾ ਜਗ ਕੇ ਸੁਖ ਤੇ ਗਯੋ ਜਨਮ ਬ੍ਰਿਥਾ ਗੇ ਕੀਯ। ੧੪।

ਚੌਪਈ

ਤਬ ਜੋਗੀ ਹਸਿ ਬਚਨ ਉਚਾਰੋ। ਸੁਨਹੁ ਰਾਵ ਜੂ ਗ੍ਰਯਾਨ ਹਮਾਰੋ।
ਸੋ ਜੋਗੀ ਜੋ ਜੋਗ ਪਛਾਨੈ। ਸਤਿਨਾਮੁ ਬਿਨੁ ਅਵਰੁ ਨ ਜਾਨੈ। ੧੫।

ਦੋਹਰਾ

ਜਬ ਚਾਹਤ ਹੈ ਆਤਮਾ ਇਕ ਤੇ ਭਯੋ ਅਨੇਕ।
ਅਨਿਕ ਭਾਤਿ ਪਸਰਤ ਜਗਤ ਬਹੁਰਿ ਏਕ ਕੋ ਏਕ। ੧੬।

ਚੌਪਈ

ਯਹ ਨਹਿ ਮਰੈ ਨ ਕਾਹੂ ਮਾਰੈ। ਭੂਲਾ ਲੋਕ ਭਰਮੁ ਬੀਚਾਰੈ।
ਘਟ ਘਟ ਬ੍ਰਯਾਪਕ ਅੰਤਰਜਾਮੀ। ਸਭ ਹੀ ਮਹਿ ਰਵਿ ਰਹਿਯੋ ਸੁਆਮੀ। ੧੭।

ਕਬਿਤਾ

ਘੋਰਾ ਕਹੂੰ ਭਯੋ ਕਹੂੰ ਹਾਥੀ ਹੈ ਕੈ ਗਯੋ ਕਹੂੰ
ਪੰਛੀ ਰੂਪ ਲਯੋ ਕਹੂੰ ਫਲ ਫੂਲ ਰਹਿਯੋ ਹੈ।
ਪਾਵਕ ਹੈ ਦਹਿਯੋ ਕਹੂੰ ਪੋਨ ਰੂਪ ਕਹਿਯੋ ਕਹੂੰ
ਚੀਤ ਹੈ ਕੈ ਗਹਿਯੋ ਕਹੂੰ ਪਾਨੀ ਹੈ ਕੈ ਬਹਿਯੋ ਹੈ।
ਅੰਬਰ ਉਤਾਰੇ ਰਾਵਨਾਦਿਕ ਸੰਘਾਰੇ ਕਹੂੰ
ਬਨ ਮੈ ਬਿਹਾਰੇ ਐਸੇ ਬੇਦਨ ਮੈ ਕਹਿਯੋ ਹੈ।
ਪੁਰਖ ਹੈ ਆਪੁ ਕਹੂੰ ਇਸਤ੍ਰਿਨ ਕੋ ਰੂਪ ਧਰਿਯੋ
ਮੂਰਖਨ ਭੇਦ ਤਾ ਕੋ ਨੈਕਹੂੰ ਨ ਲਹਿਯੋ ਹੈ। ੧੮।

ਚੌਪਈ

ਕਵਨ ਮਾਰੈ ਕਾ ਕੋ ਕੋਉ ਮਾਰੈ। ਭੂਲਾ ਲੋਕ ਭਰਮ ਬੀਚਾਰੈ।
ਯਹ ਨ ਮਰਤ ਮਾਰਤ ਹੈ ਨਾਹੀ। ਯੋ ਰਾਜਾ ਸਮਝਹੁ ਮਨ ਮਾਹੀ। ੧੯।

ਦੋਹਰਾ

ਜਦ ਜੋਗੀ ਨੇ ਇਸ ਤਰ੍ਹਾਂ ਕਿਹਾ ਤਾਂ ਰਾਜਾ ਹਸ ਪਿਆ ਅਤੇ ਬ੍ਰਹਮ-ਤੱਤ ਦੇ ਸਿੱਧਾਂਤ ਬਾਰੇ ਦਸਣ ਲਗਿਆ। ੧੨।

ਚੌਪਈ

ਕੀ ਜੋਗੀ ਪਾਖੰਡ ਹੈ, ਕਿ ਜੀਉਤਾ ਹੈ, ਦੇਹ ਹੈ ਕਿ ਹਿਰਦਾ ਹੈ। (ਅਸਲ ਵਿਚ) ਉਹ ਜੋਗੀ ਹੈ ਜੋ ਜੋਗ ਨੂੰ ਪਛਾਣਦਾ ਹੈ ਅਤੇ ਸਤਿਨਾਮ ਤੋਂ ਬਿਨਾ ਹੋਰ ਕਿਸੇ ਨੂੰ ਨਹੀਂ ਜਾਣਦਾ ਹੈ। ੧੩।

ਦੋਹਰਾ

(ਜੇ ਇਸ ਤਰ੍ਹਾਂ ਨ ਹੋਇਆ) ਤਾਂ ਉਸ ਨੇ ਜਗਤ ਵਿਚ ਪਾਖੰਡ ਦਾ ਦਿਖਾਵਾ ਕੀਤਾ ਹੈ ਅਤੇ ਉਸ ਦੇ ਹਿਰਦੇ ਵਿਚ ਜੋਗ ਪੈਦਾ ਨਹੀਂ ਹੋਇਆ ਹੈ। (ਉਹ) ਜਗਤ ਦੇ ਸੁਖ ਤੋਂ ਵਾਂਝਿਆ ਗਿਆ ਅਤੇ ਵਿਅਰਥ ਵਿਚ ਜਨਮ ਗੰਵਾ ਦਿੱਤਾ। ੧੪।

ਚੌਪਈ

ਤਦ ਜੋਗੀ ਨੇ ਹਸ ਕੇ ਬਚਨ ਕਹੇ--ਹੇ ਰਾਜਨ! ਸਾਡਾ ਗਿਆਨ ਸੁਣੋ। ਜੋਗੀ ਉਹ ਹੈ ਜੋ ਜੋਗ ਨੂੰ ਪਛਾਣਦਾ ਹੈ ਅਤੇ ਸਤਿਨਾਮ ਤੋਂ ਬਿਨਾ ਹੋਰ ਕਿਸੇ ਨੂੰ ਨਹੀਂ ਜਾਣਦਾ। ੧੫।

ਦੋਹਰਾ

ਜਦ ਆਤਮਾ (ਭਾਵ ਪਰਮਾਤਮਾ) ਚਾਹੁੰਦਾ ਹੈ ਤਾਂ ਇਕ ਤੋਂ ਅਨੇਕ ਹੋ ਜਾਂਦਾ ਹੈ। ਅਨੇਕ ਤਰ੍ਹਾਂ ਨਾਲ ਜਗਤ ਵਿਚ ਪਸਰਦਾ ਹੋਇਆ ਫਿਰ ਇਕ ਦਾ ਇਕ ਹੋ ਜਾਂਦਾ ਹੈ। ੧੬।

ਚੌਪਈ

ਨ ਇਹ ਮਰਦਾ ਹੈ ਅਤੇ ਨ ਹੀ ਕਿਸੇ ਨੂੰ ਮਾਰਦਾ ਹੈ। ਭੁਲੇ ਹੋਏ ਲੋਕ ਭਰਮ ਪੂਰਨ ਵਿਚਾਰ ਕਰਦੇ ਹਨ। (ਉਹ) ਪਰਮਾਤਮਾ ਸਭ ਵਿਚ ਰਮਣ ਕਰ ਰਿਹਾ ਹੈ ਅਤੇ ਘਟ ਘਟ ਵਿਚ ਵਸਣ ਵਾਲਾ ਅੰਤਰਯਾਮੀ ਹੈ। ੧੭।

ਕਵਿੱਤ

ਕਿਤੇ ਘੋੜਾ, ਕਿਤੇ ਹਾਥੀ, ਕਿਤੇ ਪੰਛੀ ਦਾ ਰੂਪ ਅਤੇ ਕਿਤੇ ਫਲ ਫੁਲ ਬਣਿਆ ਹੋਇਆ ਹੈ। ਕਿਤੇ ਅੱਗ ਬਣ ਕੇ ਸਾੜਦਾ ਹੈ, ਕਿਤੇ ਪਵਨ ਰੂਪ ਅਖਵਾਂਦਾ ਹੈ, ਕਿਤੇ ਚਿਤਰਾ ਹੋ ਕੇ (ਹਿਰਨਾਂ ਨੂੰ) ਪਕੜਦਾ ਹੈ ਅਤੇ ਕਿਤੇ ਪਾਣੀ ਹੋ ਕੇ ਵਗਦਾ ਹੈ। ਕਿਤੇ (ਰਾਮ ਵਾਂਗ) ਬਸਤ੍ਰ ਉਤਾਰ ਕੇ ਜੰਗਲ ਵਿਚ ਵਿਚਰਦਾ ਹੋਇਆ ਰਾਵਣ ਦਾ ਸੰਘਾਰ ਕਰਦਾ ਹੈ, ਅਜਿਹਾ ਵੇਦਾਂ ਵਿਚ ਲਿਖਿਆ ਹੈ। ਕਿਤੇ ਉਹ ਆਪ ਪੁਰਸ਼ ਰੂਪ ਹੈ ਅਤੇ ਕਿਤੇ ਇਸਤਰੀਆਂ ਦਾ ਰੂਪ ਧਾਰਨ ਕੀਤਾ ਹੋਇਆ ਹੈ। ਪਰ ਮੂਰਖ ਲੋਕਾਂ ਨੇ ਉਸ ਦਾ ਜ਼ਰਾ ਜਿੰਨਾ ਵੀ ਭੇਦ ਨਹੀਂ ਪਾਇਆ ਹੈ। ੧੮।

ਚੌਪਈ

ਕੌਣ ਮਾਰਦਾ ਹੈ, ਕਿਸ ਨੂੰ ਕੋਈ ਮਾਰਦਾ ਹੈ; ਭੁਲੇ ਹੋਏ ਲੋਕ ਭਰਮਾਂ ਦਾ ਵਿਚਾਰ ਕਰੀ ਜਾਂਦੇ ਹਨ। ਹੇ ਰਾਜਨ! ਇਹ ਗੱਲ ਮਨ ਵਿਚ ਸਮਝ ਲਵੋ ਕਿ ਨ ਇਹ ਮਰਦਾ ਹੈ ਅਤੇ ਨ ਹੀ ਮਾਰਦਾ ਹੈ। ੧੯।

ਦੋਹਰਾ

ਬਿਨਾ ਨਾਮ ਤਾ ਕੇ ਜਪੇ ਬਾਲ ਬ੍ਰਿਧ ਕੋਊ ਹੋਇ।
ਰਾਵ ਰੰਕ ਰਾਜਾ ਸਭੈ ਜਿਯਤ ਨ ਰਹਸੀ ਕੋਇ। ੨੦।

ਚੌਪਈ

ਸਤਿਨਾਮੁ ਜੋ ਜਿਯ ਲਖਿ ਪਾਵੈ। ਤਾ ਕੇ ਕਾਲ ਨਿਕਟ ਨਹਿ ਆਵੈ।
ਬਿਨਾ ਨਾਮ ਤਾ ਕੇ ਜੋ ਰਹਿ ਹੈ। ਬਨ ਗਿਰ ਪੁਰ ਮੰਦਰ ਸਭ ਢਹਿ ਹੈ। ੨੧।

ਦੋਹਰਾ

ਚਕਿਯਾ ਕੈਸੇ ਪਟ ਬਨੇ ਗਗਨ ਭੂਮਿ ਪੁਨਿ ਦੋਇ।
ਦੁਹੂੰ ਪੁਰਨ ਮੈ ਆਇ ਕੈ ਸਾਬਿਤ ਗਯਾ ਨ ਕੋਇ। ੨੨।

ਚੌਪਈ

ਸਤਿਨਾਮੁ ਜੋ ਪੁਰਖ ਪਛਾਨੈ। ਸਤਿਨਾਮੁ ਲੈ ਬਚਨ ਪ੍ਰਮਾਨੈ।
ਸਤਿਨਾਮੁ ਮਾਰਗ ਲੈ ਚਲਹੀ। ਤਾ ਕੇ ਕਾਲ ਨ ਕਬਹੂੰ ਦਲਹੀ। ੨੩।

ਦੋਹਰਾ

ਐਸੇ ਬਚਨਨ ਸੁਨਤ ਹੀ ਰਾਜਾ ਭਯੋ ਉਦਾਸੁ।
ਭੂਮਿ ਦਰਬੁ ਘਰ ਰਾਜ ਤੇ ਚਿਤ ਮੈ ਭਯੋ ਨਿਰਾਸੁ। ੨੪।
ਜਬ ਰਾਨੀ ਐਸੇ ਸੁਨਿਯੋ ਦੁਖਤ ਭਈ ਮਨ ਮਾਹ।
ਦੇਸ ਦਰਬੁ ਗ੍ਰਿਹ ਛਾਡਿ ਕੈ ਜਾਤ ਲਖਿਯੋ ਨਰ ਨਾਹ। ੨੫।
ਤਬ ਰਾਨੀ ਅਤਿ ਦੁਖਿਤ ਹੂੰ ਮੰਤ੍ਰੀ ਲਯੋ ਬੁਲਾਇ।
ਕ੍ਰਯੋ ਹੂੰ ਨ੍ਰਿਪ ਗ੍ਰਿਹ ਰਾਖਿਯੋ ਕੀਜੈ ਕਛੁ ਉਪਾਇ। ੨੬।

ਚੌਪਈ

ਤਬ ਮੰਤ੍ਰੀ ਇਮਿ ਬਚਨ ਉਚਾਰੇ। ਸੁਨੁ ਰਾਨੀ ਤੈ ਮੰਤ੍ਰੁ ਹਮਾਰੇ।
ਐਸੇ ਜਤਨ ਆਜੁ ਹਮ ਕਰਿ ਹੈ। ਨ੍ਰਿਪ ਗ੍ਰਿਹ ਰਾਖਿ ਜੋਗਿਯਹਿ ਮਰਿ ਹੈ। ੨੭।

ਰਾਨੀ ਜੋ ਹੋ ਕਹੋ ਸੁ ਕਰਿਯਹੁ। ਰਾਜਾ ਜੂ ਤੇ ਨੈਕ ਨ ਡਰਿਯਹੁ।
ਯਾ ਜੁਗਿਯਾ ਕਹ ਧਾਮ ਬੁਲੈਯਹੁ। ਲੋਨ ਡਾਰਿ ਭੂਅ ਮਾਝ ਗਡੈਯਹੁ। ੨੮।

ਦੋਹਰਾ

ਤਬ ਰਾਨੀ ਤਯੋ ਹੀ ਕਿਯੋ ਜੁਗਿਯਹਿ ਲਯੋ ਬੁਲਾਇ।
ਲੋਨ ਡਾਰਿ ਭੂਅ ਖੋਦਿ ਕੈ ਗਹਿ ਤਿਹ ਦਯੋ ਦਬਾਇ। ੨੯।

ਚੌਪਈ

ਜਾਇ ਨ੍ਰਿਪਤਿ ਪਤਿ ਬਚਨ ਉਚਾਰੇ। ਜੁਗਿਯ ਮਾਟੀ ਲਈ ਤਿਹਾਰੇ।
ਮਰਤੀ ਬਾਰ ਬਚਨ ਯੋ ਕਹਿਯੋ। ਸੋ ਮੈ ਦ੍ਰਿਤੁ ਕਰਿ ਜਿਯ ਮਹਿ ਗਹਿਯੋ। ੩੦।

ਦੋਹਰਾ

ਉਸ ਦੇ ਨਾਮ ਨੂੰ ਜਪੇ ਬਿਨਾ ਕੋਈ ਬਾਲ ਅਥਵਾ ਬਿਰਧ ਨਹੀਂ ਰਹਿ ਸਕਦਾ। ਹੇ ਰਾਜਨ! ਸਾਰੇ ਰਾਓ ਅਤੇ ਰੰਕ ਜੀਉਂਦੇ ਨਹੀਂ ਰਹਿਣਗੇ। ੨੦।

ਚੌਪਈ

ਜੋ (ਵਿਅਕਤੀ) ਹਿਰਦੇ ਵਿਚ ਸਤਿਨਾਮ ਨੂੰ ਸਮਝ ਲੈਂਦਾ ਹੈ, ਉਸ ਦੇ ਨੇੜੇ ਕਾਲ ਨਹੀਂ ਆ ਸਕਦਾ। ਜੋ ਉਸ ਦੇ ਨਾਮ ਤੋਂ ਬਿਨਾ ਰਹਿੰਦੇ ਹਨ (ਉਹ ਸਾਰੇ ਅਤੇ) ਬਨ, ਪਰਬਤ, ਨਗਰ, ਮਹੱਲ (ਮੰਦਿਰ) ਸਭ ਢਹਿ ਜਾਣਗੇ। ੨੧।

ਦੋਹਰਾ

ਆਕਾਸ਼ ਅਤੇ ਧਰਤੀ ਦੋਵੇਂ ਚੱਕੀ ਦੇ ਪੁੜਾਂ ਵਰਗੇ ਬਣੇ ਹੋਏ ਹਨ। ਇਨ੍ਹਾਂ ਦੋਹਾਂ ਪੁੜਾਂ ਵਿਚ ਆਣ ਵਾਲਾ ਸਾਬਤ ਨਹੀਂ ਬਚਿਆ ਹੈ। ੨੨।

ਚੌਪਈ

ਜੋ ਪੁਰਸ਼ ਸਤਿਨਾਮ ਨੂੰ ਪਛਾਣਦਾ ਹੈ ਅਤੇ ਸਤਿਨਾਮ (ਨੂੰ ਗੁਰਾਂ) ਦੇ ਬਚਨਾਂ ਦੁਆਰਾ ਪ੍ਰਮਾਣਿਕ ਮੰਨਦਾ ਹੈ। ਸਤਿਨਾਮ ਲਛਮੀ ਕੇ ਮਾਰਗ ਉਤੇ ਚਲਦਾ ਹੈ, ਉਸ ਨੂੰ ਕਾਲ ਕਦੇ ਨਾਸ਼ ਨਹੀਂ ਕਰਦਾ। ੨੩।

ਦੋਹਰਾ

ਇਹ ਬਚਨ ਸੁਣ ਕੇ ਰਾਜਾ ਉਦਾਸ ਹੋ ਗਿਆ ਅਤੇ ਭੂਮੀ, ਧਨ, ਘਰ, ਰਾਜ ਆਦਿ ਪ੍ਰਤਿ ਚਿਤ ਵਿਚ ਨਿਰਾਸ਼ ਹੋ ਗਿਆ। ੨੪। ਜਦ ਰਾਣੀ ਨੇ ਇਸ ਤਰ੍ਹਾਂ ਸੁਣਿਆ ਤਾਂ ਮਨ ਵਿਚ ਬਹੁਤ ਦੁਖੀ ਹੋਈ। (ਉਸ ਨੇ) ਰਾਜੇ ਨੂੰ ਦੇਸ਼, ਧਨ, ਘਰ ਆਦਿ ਛੱਡ ਕੇ ਜਾਂਦਿਆਂ ਵੇਖਿਆ। ੨੫। ਤਦ ਰਾਣੀ ਨੇ ਅਤਿ ਦੁਖੀ ਹੋ ਕੇ ਮੰਤਰੀ ਨੂੰ ਬੁਲਾ ਲਿਆ (ਅਤੇ ਉਸ ਨੂੰ ਕਿਹਾ) ਜਿਵੇਂ ਕਿਵੇਂ ਹੋ ਸਕੇ ਰਾਜੇ ਨੂੰ ਘਰ ਰਖਣ ਦਾ ਕੁਝ ਉਪਾ ਕੀਤਾ ਜਾਵੇ। ੨੬।

ਚੌਪਈ

ਤਦ ਮੰਤਰੀ ਨੇ ਇਸ ਤਰ੍ਹਾਂ ਬਚਨ ਕਹੇ-- ਹੇ ਰਾਣੀ! ਤੁਸੀਂ ਮੇਰੀ ਸਲਾਹ ਸੁਣੋ। ਅਸੀਂ ਅਜ ਅਜਿਹਾ ਯਤਨ ਕਰਦੇ ਹਾਂ ਕਿ ਰਾਜੇ ਨੂੰ ਘਰ ਰਖ ਲੈਂਦੇ ਹਾਂ ਅਤੇ ਜੋਗੀ ਨੂੰ ਮਾਰ ਦਿੰਦੇ ਹਾਂ। ੨੭।

ਹੇ ਰਾਣੀ! ਜੋ ਮੈਂ ਕਹਿੰਦਾ ਹਾਂ, ਉਹ ਕਰਨਾ ਹੈ ਅਤੇ ਰਾਜਾ ਜੀ ਤੋਂ ਬਿਲਕੁਲ ਡਰਨਾ ਨਹੀਂ ਹੈ। ਇਸ ਜੋਗੀ ਨੂੰ ਘਰ ਬੁਲਾਓ ਅਤੇ ਲੂਣ ਪਾ ਕੇ ਧਰਤੀ ਵਿਚ ਦਬ ਦਿਓ। ੨੮।

ਦੋਹਰਾ

ਤਦ ਰਾਣੀ ਨੇ ਇਸ ਤਰ੍ਹਾਂ ਹੀ ਕੀਤਾ ਅਤੇ ਜੋਗੀ ਨੂੰ ਬੁਲਾ ਲਿਆ। ਧਰਤੀ ਪੁਟ ਕੇ, ਉਸ ਨੂੰ ਪਕੜ ਕੇ ਅਤੇ ਲੂਣ ਪਾ ਕੇ ਗਡ ਦਿੱਤਾ। ੨੯।

ਚੌਪਈ

(ਰਾਣੀ ਨੇ) ਜਾ ਕੇ ਆਪਣੇ ਪਤੀ ਰਾਜੇ ਨੂੰ ਕਿਹਾ ਕਿ ਤੇਰੇ ਜੋਗੀ ਨੇ (ਆਪਣੇ ਉਪਰ) ਮਿੱਟੀ ਲੈ ਲਈ ਹੈ (ਅਰਥਾਤ ਜੀਉਂਦੇ ਜੀ ਧਰਤੀ ਵਿਚ ਸਮਾਧੀ ਲੈ ਲਈ ਹੈ)। ਮਰਨ ਵੇਲੇ ਉਸ ਨੇ ਇਸ ਤਰ੍ਹਾਂ ਬਚਨ ਕੀਤੇ। ਉਹ ਮੈਂ ਦ੍ਰਿੜ੍ਹ ਕਰ ਕੇ ਪੱਲੇ ਬੰਨ੍ਹ ਲਏ ਹਨ। ੩੦।

ਮੇਰੀ ਕਹੀ ਭੂਪ ਸੌ ਕਹਿਯਹੁ। ਤੁਮ ਬੈਠੇ ਗ੍ਰਿਹ ਹੀ ਮੈ ਰਹਿਯਹੁ।
ਇਨ ਰਾਨਿਨ ਕੋ ਤਾਪੁ ਨ ਦੀਜਹੁ। ਰਾਜਿ ਜੋਗ ਦੋਨੋ ਹੀ ਕੀਜਹੁ। ੩੧।

ਪੁਨਿ ਮੇ ਸੋ ਇਕ ਬਚਨ ਉਚਾਰੋ। ਜੋ ਨ੍ਰਿਪ ਕਹਿਯੋ ਨ ਕਰੈ ਤਿਹਾਰੋ।
ਤਬ ਪਾਛੇ ਯਹ ਬਚਨ ਉਚਰਿਯਹੁ। ਰਾਜਾ ਜੁ ਕੇ ਤਪ ਕਹ ਹਰਿਯਹੁ। ੩੨।

ਜੇ ਤਿਨ ਕਹੀ ਸੁ ਪਾਛੇ ਕਹਿ ਹੋ। ਤੁਮਰੇ ਸਕਲ ਭਰਮ ਕੇ ਦਹਿ ਹੋ।
ਅਬ ਸੁਨਿ ਲੈ ਤੈ ਬਚਨ ਹਮਾਰੋ। ਜਾ ਤੇ ਰਹਿ ਹੈ ਰਾਜ ਤਿਹਾਰੋ। ੩੩।

ਦੋਹਰਾ

ਸੁਤ ਬਾਲਕ ਤਰੁਨੀ ਤ੍ਰਿਯਾ ਤੈ ਤ੍ਰਯਾਗਤ ਸਭ ਸਾਜ।
ਸਭ ਬਿਧਿ ਕੀਯੋ ਕਸੂਤਿ ਗ੍ਰਿਹ ਕ੍ਰਯੋ ਕਰਿ ਰਹਸੀ ਰਾਜ। ੩੪।
ਪੂਤ ਪਰੇ ਲੋਟਤ ਧਰਨਿ ਤ੍ਰਿਯਾ ਪਰੀ ਬਿਲਲਾਇ।
ਬੰਧੁ ਭ੍ਰਿਤ ਰੋਦਨ ਕਰੈ ਰਾਜ ਬੰਸ ਤੇ ਜਾਇ। ੩੫।

ਚੌਪਈ

ਚੇਲੇ ਸਭੈ ਅਨੰਦਿਤ ਭਏ। ਦੁਰਬਲ ਹੁਤੇ ਪੁਸਟ ਹੂੰ ਗਏ।
ਨਾਥ ਨ੍ਰਿਪਹਿ ਜੋਗੀ ਕਰਿ ਲਯੈ ਹੋ। ਦ੍ਵਾਰ ਦ੍ਵਾਰ ਕੇ ਟੁਕ ਮੰਗੈ ਹੈ। ੩੬।

ਦੋਹਰਾ

ਨ੍ਰਿਪ ਕਹ ਜੋਗੀ ਭੇਸ ਦੈ ਕਬ ਹੀ ਲਿਯੈ ਹੈ ਨਾਥ।
ਯੋ ਮੂਰਖ ਜਾਨੈ ਨਹੀ ਕਹਾ ਭਈ ਤਿਹ ਸਾਥ। ੩੭।
ਸੁਤ ਬਾਲਕ ਤਰੁਨੀ ਤ੍ਰਿਯਾ ਕ੍ਰਯੋ ਨ੍ਰਿਪ ਛਾਡਤ ਮੋਹਿ।
ਚੇਰੀ ਸਭ ਰੋਦਨ ਕਰੈ ਦਯਾ ਨ ਉਪਜਤ ਤੋਹਿ। ੩੮।
ਸੁਨੁ ਰਾਨੀ ਤੋਸੋ ਕਹੋ ਬ੍ਰਹਮ ਗ੍ਰਯਾਨ ਕੋ ਭੇਦ।
ਜੁ ਕਛੁ ਸਾਸਤ੍ਰ ਸਿੰਮ੍ਰਿਤ ਕਹਤ ਔਰ ਉਚਾਰਤ ਬੇਦ। ੩੯।

ਚੌਪਈ

ਸੁਤ ਹਿਤ ਕੈ ਮਾਤਾ ਦੁਲਰਾਵੈ। ਕਾਲ ਮੂਡ ਪਰ ਦਾਂਤ ਬਜਾਵੈ।
ਵੁਹ ਨਿਤ ਲਖੇ ਪੂਤ ਬਢਿ ਜਾਵਤ। ਲੈਨ ਨ ਮੂੜ ਕਾਲ ਨਿਜਕਾਵਤ। ੪੦।

ਦੋਹਰਾ

ਕੋ ਮਾਤਾ ਬਨਿਤਾ ਸੁਤਾ ਪਾਚ ਤਤ ਕੀ ਦੇਹ।
ਦਿਵਸ ਚਾਰ ਕੋ ਪੇਖਨੋ ਅੰਤ ਖੇਹ ਕੀ ਖੇਹ। ੪੧।

(ਉਸ ਨੇ ਕਿਹਾ ਸੀ ਕਿ) ਮੇਰੀ ਗੱਲ ਰਾਜੇ ਨੂੰ ਕਹਿ ਦੇਣਾ ਕਿ ਤੁਸੀਂ ਘਰ ਵਿਚ ਹੀ ਬੈਠੇ ਰਹਿਣਾ ਹੈ। ਇਨ੍ਹਾਂ ਰਾਣੀਆਂ ਨੂੰ ਦੁਖ ਨਹੀਂ ਦੇਣਾ ਅਤੇ ਰਾਜ ਅਤੇ ਜੋਗ ਦੋਹਾਂ ਨੂੰ ਭੋਗਣਾ ਹੈ।੩੧।

ਫਿਰ ਮੈਨੂੰ ਇਕ ਗੱਲ ਇਹ ਵੀ ਕਹੀ ਕਿ ਜੇ ਰਾਜਾ ਤੁਹਾਡੇ ਕਹੇ ਅਨੁਸਾਰ ਨ ਕਰੇ; ਤਦ ਪਿਛੋਂ ਉਸ ਨੂੰ ਕਹਿਣਾ ਕਿ ਰਾਜਾ ਜੀ ਦਾ ਤਪ ਹਰ ਲਿਆ ਜਾਵੇਗਾ।੩੨।

ਜੇ ਉਸ ਨੇ (ਹੋਰ ਕਿਹਾ) ਉਹ ਬਾਦ ਵਿਚ ਕਹਾਂਗੀ ਅਤੇ ਤੁਹਾਡੇ ਸਾਰੇ ਭਰਮ ਨੂੰ ਖਤਮ ਕਰ ਦਿਆਂਗੀ। ਹੁਣ ਤੁਸੀਂ ਮੇਰੇ ਬਚਨ ਸੁਣ ਲਵੋ ਜਿਸ ਕਰ ਕੇ ਤੁਹਾਡਾ ਰਾਜ ਬਚਿਆ ਰਹਿ ਸਕੇ।੩੩।

ਦੋਹਰਾ

ਤੁਸੀਂ ਪੁੱਤਰ, ਬਾਲਕ, ਨੌਜਵਾਨ ਇਸਤਰੀ ਅਤੇ ਠਾਠ ਬਾਠ ਛੱਡ ਰਹੇ ਹੋ। ਸਭ ਤਰ੍ਹਾਂ ਨਾਲ ਇਹ ਸਾਰਾ ਕਸੂਤਾ ਕੰਮ ਕਰਨ ਤੇ ਫਿਰ ਘਰ ਵਿਚ ਰਾਜ (ਭਲਾ) ਕਿਵੇਂ ਰਹੇਗਾ।੩੪। ਪੁੱਤਰ ਧਰਤੀ ਉਤੇ ਲੋਟ ਪੋਟ ਹੋ ਰਿਹਾ ਹੈ ਅਤੇ ਇਸਤਰੀ ਵਿਰਲਾਪ ਕਰ ਰਹੀ ਹੈ, ਭਰਾ ਭਾਈ ਅਤੇ ਨੌਕਰ ਰੋ ਰਹੇ ਹਨ ਕਿ ਬੰਸ ਤੋਂ ਰਾਜ ਜਾ ਰਿਹਾ ਹੈ।੩੫।

ਚੌਪਈ

(ਜੋਗੀ ਦੇ) ਸਾਰੇ ਚੇਲੇ ਆਨੰਦਿਤ ਹੋ ਗਏ ਸਨ। ਉਹ ਦੁਰਬਲ ਹੁੰਦੇ ਸਨ, (ਹੁਣ) ਤਕੜੇ ਹੋ ਗਏ ਹਨ। (ਉਹ ਸੋਚਦੇ ਸਨ ਕਿ) ਜੋਗੀ-ਗੁਰੂ ਰਾਜੇ ਨੂੰ ਜੋਗੀ ਬਣਾ ਕੇ ਲਿਆਏਗਾ ਅਤੇ (ਉਹ ਸਾਡੇ ਨਾਲ) ਦੁਆਰ ਦੁਆਰ ਤੇ ਭਿਖ ਮੰਗੇਗਾ।੩੬।

ਦੋਹਰਾ

(ਉਹ ਮਨ ਵਿਚ ਵਿਚਾਰ ਰਹੇ ਹਨ ਕਿ) ਸਾਡਾ ਗੁਰੂ ਰਾਜੇ ਨੂੰ ਜੋਗੀ ਭੇਸ ਵਿਚ ਪ੍ਰਵੇਸ਼ ਕਰਾ ਕੇ ਕਿਸੇ ਵੇਲੇ ਹੀ ਲਿਆ ਰਿਹਾ ਹੈ, (ਪਰ ਉਹ) ਮੂਰਖ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਬੀਤੀ ਹੈ।੩੭। ਬਾਲਕ ਪੁੱਤਰ, ਨੌਜਵਾਨ ਇਸਤਰੀ ਅਤੇ ਦਾਸੀਆਂ ਰੋ ਰਹੀਆਂ ਹਨ ਕਿ ਹੇ ਰਾਜਨ! ਸਾਨੂੰ ਕਿਉਂ ਛੱਡ ਰਹੇ ਹੋ। (ਕੀ ਉਨ੍ਹਾਂ ਉਤੇ) ਤੁਹਾਨੂੰ ਦਇਆ ਨਹੀਂ ਆਉਂਦੀ।੩੮। (ਰਾਜਾ ਕਹਿੰਦਾ ਹੈ-) ਹੇ ਰਾਣੀ! ਸੁਣ, (ਮੈਂ) ਤੈਨੂੰ ਬ੍ਰਹਮ-ਗਿਆਨ ਦਾ ਭੇਦ ਦਸਦਾ ਹਾਂ ਜੋ ਕੁਝ ਸ਼ਾਸਤ੍ਰਾਂ, ਸਮ੍ਰਿਤੀਆਂ ਅਤੇ ਵੇਦ ਦਸਦੇ ਹਨ।੩੯।

ਚੌਪਈ

ਮਾਤਾ ਹਿਤ ਕਰ ਕੇ ਬੱਚੇ ਨੂੰ ਖਿਡਾਂਦੀ ਹੈ, ਪਰ ਮੌਤ ('ਕਾਲ') ਸਿਰ ਉਤੇ ਖੜੋਤੀ ਦੰਦ ਪੀਹ ਰਹੀ ਹੈ। ਮਾਤਾ ਨਿੱਤ ਸਮਝਦੀ ਹੈ ਕਿ (ਮੇਰਾ) ਪੁੱਤਰ ਵੱਡਾ ਹੋ ਰਿਹਾ ਹੈ, (ਪਰ ਉਹ) ਨਹੀਂ ਸਮਝਦੀ ਕਿ ਮੌਤ ਨੇੜੇ ਆ ਰਹੀ ਹੈ।੪੦।

ਦੋਹਰਾ

ਕੌਣ ਮਾਤਾ, ਪਤਨੀ ਅਤੇ ਪੁੱਤਰੀ ਹੈ? (ਅਸਲੋਂ ਇਨ੍ਹਾਂ ਦਾ) ਪੰਜ ਤੱਤਾਂ ਦਾ ਸ਼ਰੀਰ ਹੈ। ਚਾਰ ਦਿਨ ਦਾ ਤਮਾਸ਼ਾ ('ਪੇਖਨੋ') ਹੈ, ਅੰਤ ਨੂੰ ਮਿੱਟੀ ਮਿੱਟੀ ਵਿਚ (ਰਲ ਜਾਂਦੀ ਹੈ)।੪੧।

ਚੌਪਈ

ਪ੍ਰਾਨੀ ਜਨਮ ਪ੍ਰਥਮ ਜਬ ਆਵੈ। ਬਾਲਪਨ ਮੈ ਜਨਮੁ ਗਵਾਵੈ।
ਤਰੁਨਾਪਨ ਬਿਖਿਯਨ ਕੈ ਕੀਨੋ। ਕਬਹੂ ਨ ਬ੍ਰਹਮ ਤਤੁ ਕੋ ਚੀਨੋ। ੪੨।

ਦੋਹਰਾ

ਬਿਰਧ ਭਏ ਤਨੁ ਕਾਪਈ ਨਾਮੁ ਨ ਜਪਿਯੋ ਜਾਇ।
ਬਿਨਾ ਭਜਨ ਭਗਵਾਨ ਕੇ ਪਾਪ ਗ੍ਰਿਹਤ ਤਨ ਆਇ। ੪੩।
ਮਿਰਤੁ ਲੋਕ ਮੈ ਆਇ ਕੈ ਬਾਲ ਬ੍ਰਿਧ ਕੋਊ ਹੋਇ।
ਊਚ ਨੀਚ ਰਾਜਾ ਪ੍ਰਜਾ ਜਿਯਤ ਨ ਰਹਸੀ ਕੋਇ। ੪੪।
ਰਾਨੀ ਐਸੇ ਬਚਨ ਸੁਨਿ ਭੂਮਿ ਪਰੀ ਮੁਰਛਾਇ।
ਪੋਸਤਿਯਾ ਕੀ ਨੀਦ ਜੁਯੋ ਸੋਇ ਨ ਸੋਯੋ ਜਾਇ। ੪੫।
ਜੋ ਉਪਜਿਯੋ ਸੋ ਬਿਨਸਿ ਹੈ ਜਗ ਰਹਿਬੋ ਦਿਨ ਚਾਰਿ।
ਸੁਤ ਬਨਿਤਾ ਦਾਸੀ ਕਹਾ ਦੇਖਹੁ ਤਤੁ ਬੀਚਾਰਿ। ੪੬।

ਛੰਦ

ਪਤਿ ਪੂਤਨ ਤੇ ਰਹੈ ਬਿਜੈ ਪੂਤਨ ਤੇ ਪੈਯੈ।
ਦਿਰਬੁ ਕਪੂਤਨ ਜਾਇ ਰਾਜ ਸਪੂਤਨੁ ਬਹੁਰੈਯੈ।
ਪਿੰਡ ਪੁਤ੍ਰ ਹੀ ਦੇਹਿ ਪ੍ਰੀਤਿ ਪੂਤੋ ਉਪਜਾਵਹਿ।
ਬਹੁਤ ਦਿਨਨ ਕੋ ਬੈਰ ਗਯੋ ਪੂਤੈ ਬਹੁਰਾਵਹਿ।
ਜੋ ਪੂਤਨ ਕੋ ਛਾਡਿ ਨਿਪਤਿ ਤਪਸ੍ਯਾ ਕੋ ਜਾਵੈ।
ਪਰੈ ਨਰਕ ਸੋ ਜਾਇ ਅਧਿਕ ਤਨ ਮੈ ਦੁਖ ਪਾਵੈ। ੪੭।
ਨ ਕੋ ਹਮਾਰੋ ਪੂਤ ਨ ਕੋ ਹਮਰੀ ਕੋਈ ਨਾਰੀ।
ਨ ਕੋ ਹਮਾਰੋ ਪਿਤਾ ਨ ਕੋ ਹਮਰੀ ਮਹਤਾਰੀ।
ਨ ਕੋ ਹਮਰੀ ਭੈਨ ਨ ਕੋ ਹਮਰੋ ਕੋਈ ਭਾਈ।
ਨ ਕੋ ਹਮਾਰੋ ਦੇਸ ਨ ਹੋ ਕਾਹੂ ਕੋ ਰਾਈ।
ਬ੍ਰਿਥਾ ਜਗਤ ਮੈ ਆਇ ਜੋਗ ਬਿਨੁ ਜਨਮੁ ਗਵਾਯੋ।
ਤਜੁਯੋ ਰਾਜ ਅਰੁ ਪਾਟ ਯਹੈ ਜਿਯਰੇ ਮੁਹਿ ਭਾਯੋ। ੪੮।
ਜਨਨਿ ਜਠਰ ਮਹਿ ਆਇ ਪੁਰਖ ਬਹੁਤੋ ਦੁਖੁ ਪਾਵਹਿ।
ਮੂਤ੍ਰ ਧਾਮ ਕੋ ਪਾਇ ਕਹਤ ਹਮ ਭੋਗ ਕਮਾਵਹਿ।
ਬੁਕ ਤ੍ਰਿਯਾ ਕੋ ਚਾਟਿ ਕਹਤ ਅਧਰਾਮ੍ਰਿਤ ਪਾਯੋ।
ਬ੍ਰਿਥਾ ਜਗਤ ਮੈ ਜਨਮੁ ਬਿਨਾ ਜਗਦੀਸ ਗਵਾਯੋ। ੪੯।

ਰਾਨੀ ਬਾਚ

ਰਿਖਿ ਯਾਹੀ ਤੇ ਭਏ ਨਿਪਤਿ ਯਾਹੀ ਉਪਜਾਏ।
ਬ੍ਰਯਾਸਾਦਿਕ ਸਭ ਚਤੁਰ ਇਹੀ ਮਾਰਗ ਹੂ ਆਏ।
ਪਰਸੋ ਯਾ ਕੇ ਬਿਨਾ ਕਹੋ ਜਗ ਮੈ ਕੋ ਆਯੋ।
ਪ੍ਰਥਮ ਐਤ ਭਵ ਪਾਇ ਬਹੁਰਿ ਪਰਮੇਸ੍ਵਰ ਪਾਯੋ। ੫੦।

ਚੌਪਈ

ਜਦੋਂ ਪ੍ਰਾਣੀ ਪਹਿਲਾਂ ਜਨਮ ਧਾਰਦਾ ਹੈ, ਤਾਂ (ਉਹ) ਬਚਪਨ ਵਿਚ ਹੀ ਜੀਵਨ ਗੰਢਾ ਦਿੰਦਾ ਹੈ। ਜਵਾਨੀ ਵਿਚ ਵਿਸ਼ੇ ਵਿਕਾਰਾਂ ਨੂੰ ਕਰਦਾ ਰਹਿੰਦਾ ਹੈ ਅਤੇ ਕਦੇ ਵੀ ਬ੍ਰਹਮ-ਤੱਤ ਨੂੰ ਪਛਾਣਦਾ ਨਹੀਂ ਹੈ।੪੨।

ਦੋਹਰਾ

ਬਿਰਧ ਹੋਣ ਤੇ ਸ਼ਰੀਰ ਕੰਬਣ ਲਗ ਜਾਂਦਾ ਹੈ ਅਤੇ ਨਾਮ ਜਪਿਆ ਨਹੀਂ ਜਾ ਸਕਦਾ। ਭਗਵਾਨ ਦੇ ਭਜਨ ਤੋਂ ਬਿਨਾ ਪਾਪ ਸ਼ਰੀਰ ਨੂੰ ਗ੍ਰਸ ਲੈਂਦੇ ਹਨ।੪੩। ਮਿਰਤ ਲੋਕ ਵਿਚ ਆ ਕੇ ਬਾਲਕ ਬਿਰਧ, ਜਾਂ ਰਾਜਾ ਪ੍ਰਜਾ ਜਾਂ ਉੱਚਾ ਨੀਵਾਂ ਕੋਈ ਹੋਵੇ, ਕੋਈ ਜੀਉਂਦਾ ਨਹੀਂ ਰਹਿੰਦਾ।੪੪।

ਰਾਣੀ ਅਜਿਹੇ ਬੋਲ ਸੁਣ ਕੇ ਧਰਤੀ ਉਤੇ ਬੇਸੁਧ ਹੋ ਕੇ ਡਿਗ ਪਈ। ਪੋਸਤੀ ਨੀਂਦਰ ਵਾਂਗ ਸੌਂਦੀ ਹੈ, ਪਰ ਸੁਤਾ ਨਹੀਂ ਜਾ ਸਕਦਾ।੪੫। ਪੁੱਤਰ, ਇਸਤਰੀ ਅਤੇ ਦਾਸੀ ਜੋ ਵੀ ਪੈਦਾ ਹੋਇਆ ਹੈ, ਉਸ ਨੇ ਨਸ਼ਟ ਹੋਣਾ ਹੈ। ਜਗਤ ਵਿਚ ਚਾਰ ਦਿਨ ਦਾ ਰਹਿਣਾ ਹੈ, ਇਸ ਤੱਤ ਨੂੰ ਵਿਚਾਰ ਪੂਰਵਕ ਵੇਖ ਲਵੋ।੪੬।

ਛੰਦ

(ਰਾਣੀ ਕਹਿੰਦੀ ਹੈ--)(ਜਗਤ ਵਿਚ) ਪੁੱਤਰਾਂ ਕਰ ਕੇ ਪਤ ਰਹਿੰਦੀ ਹੈ, ਪੁੱਤਰਾਂ ਦੁਆਰਾ (ਵੈਰੀ ਉਤੇ) ਜਿਤ ਪ੍ਰਾਪਤ ਹੁੰਦੀ ਹੈ। ਕੁਪੁੱਤਰਾਂ ਕਰ ਕੇ ਧਨ ਚਲਾ ਜਾਂਦਾ ਹੈ, ਸੁਪੁੱਤਰ ਖੋਏ ਹੋਏ ਰਾਜ ਨੂੰ ਪਰਤਾ ਲੈਂਦੇ ਹਨ। ਪੁੱਤਰ ਹੀ (ਮਰਨ ਉਪਰੰਤ) ਪਿੰਡ ਦਿੰਦੇ ਹਨ ਅਤੇ ਪੁੱਤਰਾਂ ਨਾਲ ਹੀ ਪ੍ਰੀਤ ਪੈਦਾ ਹੁੰਦੀ ਹੈ। ਬਹੁਤ ਦਿਨਾਂ ਦਾ (ਪੁਰਾਣਾ) ਵੈਰ ਪੁੱਤਰ ਹੀ ਚੁਕਾਉਂਦੇ ਹਨ। ਜੋ ਰਾਜਾ ਪੁੱਤਰਾਂ ਨੂੰ ਛੱਡ ਕੇ ਤਪਸਿਆ ਕਰਨ ਲਈ ਜਾਂਦਾ ਹੈ, ਉਹ ਨਰਕਾਂ ਵਿਚ ਪੈਂਦਾ ਹੈ ਅਤੇ ਸ਼ਰੀਰ ਵਿਚ ਬਹੁਤ ਦੁਖ ਪ੍ਰਾਪਤ ਕਰਦਾ ਹੈ।੪੭।

(ਰਾਜਾ ਉਤਰ ਦਿੰਦਾ ਹੈ--)(ਨ ਸਾਡਾ ਕੋਈ ਪੁੱਤਰ ਹੈ ਅਤੇ ਨ ਹੀ ਕੋਈ ਇਸਤਰੀ ਹੈ। ਨ ਹੀ ਸਾਡਾ ਕੋਈ ਪਿਤਾ ਹੈ ਅਤੇ ਨ ਹੀ ਕੋਈ ਮਾਤਾ ਹੈ। ਨ ਕੋਈ ਸਾਡਾ ਭਰਾ ਹੈ ਅਤੇ ਨ ਹੀ ਕੋਈ ਭੈਣ ਹੈ। ਨ ਹੀ ਸਾਡਾ ਕੋਈ ਦੇਸ਼ ਹੈ ਅਤੇ ਨ ਹੀ ਮੈਂ ਕਿਸੇ ਦਾ ਰਾਜਾ ਹਾਂ। ਜੇਗ ਤੋਂ ਬਿਨਾ ਮੈਂ ਵਿਅਰਥ ਵਿਚ ਜਗਤ ਵਿਚ ਆ ਕੇ ਜਨਮ ਗੰਵਾਇਆ ਹੈ। ਰਾਜ ਅਤੇ ਸ਼ਾਹੀ ਠਾਠ ਬਾਠ ਨੂੰ ਛੱਡਣਾ ਹੀ ਮੇਰੇ ਮਨ ਨੂੰ ਭਾਉਂਦਾ ਹੈ।੪੮।

ਮਾਤਾ ਦੇ ਗਰਭ ਵਿਚ ਆ ਕੇ ਪੁਰਸ਼ ਬਹੁਤ ਦੁਖ ਪਾਂਦਾ ਹੈ। ਇਸਤਰੀ ਦੀ ਯੋਨੀ ਨੂੰ ਪ੍ਰਾਪਤ ਕਰ ਕੇ ਕਹਿੰਦਾ ਹੈ ਕਿ ਮੈਂ ਭੋਗ (ਦਾ ਸੁਖ) ਪ੍ਰਾਪਤ ਕਰ ਰਿਹਾ ਹਾਂ। ਇਸਤਰੀ ਦੀ ਬੁਕ ਚਟ ਕੇ ਕਹਿੰਦਾ ਹੈ ਕਿ (ਮੈਂ) ਹੋਠਾਂ ਦਾ ਅੰਮ੍ਰਿਤ ਪ੍ਰਾਪਤ ਕੀਤਾ ਹੈ। ਜਗਦੀਸ਼ (ਦੇ ਭਜਨ ਤੋਂ) ਬਿਨਾ ਵਿਅਰਥ ਵਿਚ ਜਗਤ ਅੰਦਰ ਜਨਮ ਗੰਵਾਇਆ ਹੈ।੪੯।

ਰਾਣੀ ਨੇ ਕਿਹਾ--

ਇਸੇ ਤੋਂ ਰਿਸ਼ੀ ਅਤੇ ਰਾਜੇ ਪੈਦਾ ਹੋਏ ਹਨ। ਬਿਆਸ ਆਦਿ ਸੂਝਵਾਨ ਇਸੇ ਮਾਰਗ ਤੋਂ ਆਏ ਹਨ। ਇਸ ਨੂੰ ਛੋਹੇ ਬਿਨਾ ਦਸੋ, ਜਗਤ ਵਿਚ ਕੌਣ ਆਇਆ ਹੈ। ਪਹਿਲਾਂ ਇਸ ਰਸਤੇ ਤੋਂ ਜਨਮ ਪ੍ਰਾਪਤ ਕਰ ਕੇ ਫਿਰ ਪਰਮੇਸ਼੍ਵਰ ਨੂੰ ਪਾਈਦਾ ਹੈ।੫੦।

ਦੋਹਰਾ

ਅਤਿ ਚਾਤੁਰਿ ਰਾਨੀ ਸੁਮਤਿ ਬਾਤੈ ਕਹੀ ਅਨੇਕ।
ਰੋਗੀ ਕੇ ਪਥ ਜ੍ਯੋ ਨ੍ਰਿਪਤਿ ਮਾਨਤ ਭਯੋ ਨ ਏਕ। ੫੧।

ਰਾਜਾ ਬਾਚ

ਛੰਦ

ਪੁਨਿ ਰਾਜੈ ਯੋ ਕਹੀ ਬਚਨ ਸੁਨ ਮੇਰੇ ਰਾਨੀ।
ਬ੍ਰਹਮ ਗ੍ਯਾਨ ਕੀ ਬਾਤ ਕਛੁ ਤੈ ਨੈਕੁ ਨ ਜਾਨੀ।
ਕਹਾ ਬਾਪੁਰੀ ਤ੍ਰਿਯਾ ਨੇਹ ਜਾ ਸੋ ਅਤਿ ਕਰਿ ਹੈ।
ਮਹਾ ਮੂੜੁ ਕੋ ਧਾਮ ਬਿਹਸਿ ਆਗੇ ਤਿਹ ਧਰਿ ਹੈ। ੫੨।

ਦੋਹਰਾ

ਪੁਨਿ ਰਾਜੈ ਐਸੇ ਕਹਿਯੋ ਸੁਨੁ ਹੋ ਰਾਜ ਕੁਮਾਰਿ।
ਜੋ ਜੋਗੀ ਤੁਮ ਸੋ ਕਹਿਯੋ ਸੋ ਮੁਹਿ ਕਹੋ ਸੁਧਾਰਿ। ੫੩।

ਚੌਪਈ

ਦੁਤਿਯ ਬਚਨ ਜੋਗੀ ਜੋ ਕਹਿਯੋ। ਸੋ ਮੈ ਹਿੰਦੈ ਬੀਚ ਦ੍ਰਿੜ ਗਹਿਯੋ।
ਜੋ ਤੁਮ ਕਹੋ ਸੁ ਬਚਨ ਬਖਾਨੋ। ਤੁਮ ਜੋ ਸਾਚੁ ਜਾਨਿ ਜਿਯ ਮਾਨੋ। ੫੪।
ਮੰਦਰ ਏਕ ਉਜਾਰ ਉਸਰਿਯਹੁ। ਬੈਠੇ ਤਹਾ ਤਪਸ਼ਯਾ ਕਰਿਯਹੁ।
ਹੋ ਤਹ ਔਰ ਮੂਰਤਿ ਧਰ ਐਹੋ। ਬ੍ਰਹਮ ਗ੍ਯਾਨ ਨ੍ਰਿਪ ਕੋ ਸਮੁਝੈਹੋ। ੫੫।

ਦੋਹਰਾ

ਬਾਨੀ ਤਹਾ ਅਕਾਸ ਕੀ ਹੈ ਹੈ ਤੁਮੈ ਬਨਾਇ।
ਤਬ ਤੁਮ ਸਤਿ ਪਛਾਨਿਯੋ ਜੋਗੀ ਪਹੁੰਚਯੋ ਆਇ। ੫੬।

ਚੌਪਈ

ਰਾਨੀ ਬਨ ਮੈ ਸਦਨ ਸਵਾਰਿਯੋ। ਛਾਤ ਬੀਚ ਰੋਜਨ ਇਕ ਧਾਰਿਯੋ।
ਜਾ ਕੇ ਬਿਖੇ ਮਨੁਖ ਛਪਿ ਰਹੈ। ਜੋ ਚਾਹੈ ਚਿਤ ਮੈ ਸੋ ਕਹੈ। ੫੭।
ਬੈਠੇ ਤਰੇ ਨਜਰਿ ਨਹਿ ਆਵੈ। ਬਾਨੀ ਨਭਹੀ ਕੀ ਲਖਿ ਜਾਵੈ।
ਰਾਨੀ ਤਹਾ ਪੁਰਖ ਬੈਠਾਯੋ। ਅਮਿਤ ਦਰਬੁ ਦੈ ਤਾਹਿ ਸਿਖਾਯੋ। ੫੮।

ਦੋਹਰਾ

ਏਕ ਪੁਰਖ ਚਾਕਰ ਹੁਤੋ ਨਾਮ ਸਿੰਘ ਆਨੂਪ।
ਵਹਿ ਜੁਗਿਯਾ ਕੀ ਬੈਸ ਥੋ ਤਾ ਕੀ ਸਕਲ ਸਰੂਪ। ੫੯।

ਚੌਪਈ

ਤਾ ਸੋ ਕਹਿਯੋ ਨ੍ਰਿਪਹਿ ਸਮੁਝੈਯਹੁ। ਤੁਮ ਜੋਗੀ ਆਪਹਿ ਠਹਿਰੈਯਹੁ।
ਕ੍ਯੋ ਹੂੰ ਨ੍ਰਿਪਹਿ ਮੇਰਿ ਘਰ ਲਯਾਵਹੁ। ਜੋ ਕਛੁ ਮੁਖ ਮਾਗਹੁ ਸੋ ਪਾਵਹੁ। ੬੦।

ਦੌਹਰਾ

ਅਤਿ ਸੁਝਵਾਨ ਅਤੇ ਬੁੱਧੀਮਾਨ ਰਾਣੀ ਨੇ ਅਨੇਕ ਗੱਲਾਂ ਕਹੀਆਂ। ਪਰ ਰੋਗ ਦੇ ਪਥ (ਪਰਹੇਜ਼) ਵਾਂਗ, ਰਾਜੇ ਨੇ ਇਕ (ਗੱਲ) ਵੀ ਨਹੀਂ ਮੰਨੀ।੫੧।

ਰਾਜੇ ਨੇ ਕਿਹਾ]

ਛੰਦ

ਫਿਰ ਰਾਜੇ ਨੇ ਇਸ ਤਰ੍ਹਾਂ ਕਿਹਾ-- ਹੇ ਰਾਣੀ! ਮੇਰੇ ਬਚਨ ਸੁਣ। ਤੂੰ ਬ੍ਰਹਮ ਗਿਆਨ ਦੀ ਗੱਲ ਜ਼ਰਾ ਜਿੰਨੀ ਵੀ ਨਹੀਂ ਸਮਝੀ। ਇਹ ਇਸਤਰੀ ਵਿਚਾਰੀ ਕੀ ਹੈ ਜਿਸ ਨਾਲ ਬਹੁਤ ਪ੍ਰੇਮ ਕੀਤਾ ਜਾਏ। ਇਹ ਪ੍ਰਸੰਨ ਹੋ ਕੇ ਮਹਾ ਮੂਤਰ ਦਾ ਧਾਮ (ਯੋਨੀ) ਅਗੇ ਧਰ ਦਿੰਦੀ ਹੈ।੫੨।

ਦੌਹਰਾ

ਰਾਜੇ ਨੇ ਫਿਰ ਕਿਹਾ-- ਹੇ ਰਾਜ ਕੁਮਾਰੀ! ਸੁਣ। ਜੋਗੀ ਨੇ ਜੋ ਤੈਨੂੰ ਕਿਹਾ ਸੀ, ਉਹ ਮੈਨੂੰ ਚੰਗੀ ਤਰ੍ਹਾਂ ਦਸ।੫੩।

ਚੌਪਈ

ਜੋਗੀ ਨੇ ਜੋ ਦੂਜੀ ਗੱਲ ਕਹੀ ਸੀ, ਉਹ ਮੈਂ ਹਿਰਦੇ ਵਿਚ ਦ੍ਰਿੜ੍ਹ ਕਰ ਲਈ ਹੈ। ਜੇ ਤੁਸੀਂ ਕਹੋ (ਤਾਂ) ਉਹ ਗੱਲ ਕਹਿੰਦੀ ਹਾਂ। ਜੇ ਤੁਸੀਂ ਮਨ ਵਿਚ ਸਚ ਕਰ ਕੇ ਮੰਨਣਾ।੫੪।

ਉਜਾੜ ਵਿਚ ਇਕ ਮੰਦਿਰ (ਭਵਨ) ਬਣਵਾਓ ਅਤੇ ਉਸ ਵਿਚ ਬੈਠ ਕੇ ਤਪਸਿਆ ਕਰੋ। ਉਥੇ (ਮੈਂ) ਹੋਰ ਰੂਪ ਧਾਰਨ ਕਰ ਕੇ ਆਵਾਂਗਾ ਅਤੇ ਰਾਜੇ ਨੂੰ ਬ੍ਰਹਮ ਗਿਆਨ ਸਮਝਾਵਾਂਗਾ।੫੫।

ਦੌਹਰਾ

ਉਥੇ ਤੁਹਾਨੂੰ ਸੰਬੋਧਿਤ ਆਕਾਸ਼ ਬਾਣੀ ਹੋਵੇਗੀ। ਤਦ ਤੁਸੀਂ ਸਚ ਸਮਝਣਾ ਕਿ ਜੋਗੀ ਆ ਪਹੁੰਚਿਆ ਹੈ।੫੬।

ਚੌਪਈ

ਰਾਣੀ ਨੇ ਬਨ ਵਿਚ ਇਕ ਭਵਨ ਬਣਵਾਇਆ। ਉਸ ਦੀ ਛਤ ਵਿਚ ਇਕ ਝਰੋਖਾ ਰਖਿਆ। ਜਿਸ ਵਿਚ ਮਨੁੱਖ ਛੁਪ ਸਕੇ ਅਤੇ ਜੋ ਚਿਤ ਵਿਚ ਚਾਹੇ, ਕਹਿ ਸਕੇ।੫੭।

(ਉਹ) ਬੈਠਾ ਹੋਇਆ ਹੇਠਾਂ ਨਜ਼ਰ ਨ ਆ ਸਕੇ ਅਤੇ (ਉਸ ਦੇ) ਬੋਲ ਆਕਾਸ਼ ਬਾਣੀ ਵਾਂਗ ਲਗਣ। ਰਾਣੀ ਨੇ ਉਥੇ ਇਕ ਬੰਦੇ ਨੂੰ ਬਿਠਾਇਆ। ਉਸ ਨੂੰ ਬੇਹਿਸਾਬ ਧਨ ਦੇ ਕੇ (ਚੰਗੀ ਤਰ੍ਹਾਂ ਨਾਲ) ਸਿਖਾ ਦਿੱਤਾ।੫੮।

ਦੌਹਰਾ

(ਉਸ ਰਾਣੀ ਦਾ) ਅਨੂਪ ਸਿੰਘ ਨਾਂ ਦਾ ਇਕ ਨੌਕਰ ਸੀ। ਉਸ ਦੀ ਉਮਰ ਅਤੇ ਸ਼ਕਲ ਸੂਰਤ ਉਸ ਜੋਗੀ ਵਰਗੀ ਸੀ।੫੯।

ਚੌਪਈ

ਉਸ ਨੂੰ ਕਿਹਾ (ਕਿ ਕਿਸੇ ਤਰ੍ਹਾਂ) ਤੂੰ ਰਾਜੇ ਨੂੰ ਸਮਝਾਕੇ ਅਤੇ ਆਪਣੇ ਆਪ ਨੂੰ ਜੋਗੀ ਦਸਕੇ। ਜਿਵੇਂ ਕਿਵੇਂ ਰਾਜੇ ਨੂੰ ਘਰ ਵਲ ਮੋੜ ਲਿਆਉਣਾ ਹੈ। ਜੇ ਕੁਝ ਵੀ ਮੁਖੋਂ ਮੰਗੇਗੇ, ਉਹੀ ਪ੍ਰਾਪਤ ਕਰੋਗੇ।੬੦।

ਦੋਹਰਾ

ਜਬ ਤਾ ਸੋ ਐਸੇ ਬਚਨ ਰਾਨੀ ਕਹਿਯੋ ਬੁਲਾਇ।
ਚਤੁਰ ਪੁਰਖੁ ਆਗੇ ਹੁਤੇ ਸਕਲ ਭੇਦ ਗਯੋ ਪਾਇ। ੬੧।

ਚੌਪਈ

ਤਬ ਰਾਨੀ ਰਾਜਾ ਪਹਿ ਆਈ। ਲੀਨੇ ਦ੍ਰੈ ਕੰਥਾ ਕਰਵਾਈ।
ਇਕ ਤੁਮ ਧਰੇ ਏਕ ਹੋ ਧਰਿ ਹੋ। ਤੁਮਰੇ ਸੰਗ ਤਪਸ੍ਯਾ ਕਰਿਹੋ। ੬੨।

ਦੋਹਰਾ

ਜਬ ਰਾਨੀ ਐਸੇ ਕਹਿਯੋ ਤਬ ਰਾਜੈ ਮੁਸਕਾਇ।
ਜੋ ਤਾ ਸੋ ਬਾਝੈ ਕਰੀ ਸੋ ਤੁਹਿ ਕਹੋ ਸੁਨਾਇ। ੬੩।

ਸਵੈਯਾ

ਹੈ ਬਨ ਕੋ ਬਸਿਬੋ ਦੁਖ ਕੋ ਕਹੁ ਸੁੰਦਰਿ ਤੂ ਸੰਗ ਕਹਿਯੋ ਨਿਬਹੈ ਹੈ।
ਸੀਤ ਤੁਸਾਰ ਪਰੈ ਤਨ ਪੈ ਸੁ ਇਤੇ ਤਬ ਤੋ ਹਠਹੂੰ ਨ ਗਹੈ ਹੈ।
ਸਾਲ ਤਮਾਲ ਬਡੇ ਜਹ ਬ੍ਰਯਾਲ ਨਿਹਾਲ ਤਿਨੈ ਬਹੁਧਾ ਬਿਲਲੈ ਹੈ।
ਤੂ ਸੁਕਮਾਰਿ ਕਰੀ ਕਰਤਾਰ ਸੁ ਹਾਰਿ ਪਰੇ ਤੁਹਿ ਕੋਨ ਉਠੈ ਹੈ। ੬੪।

ਰਾਨੀ ਬਾਚ

ਸੀਤ ਸਮੀਰ ਸਹੋ ਤਨ ਪੈ ਸੁਨੁ ਨਾਥ ਤੁਮੈ ਅਬ ਛਾਡਿ ਨ ਜੈਹੋ।
ਸਾਲ ਤਮਾਲ ਬਡੇ ਜਹ ਬ੍ਰਯਾਲ ਨਿਹਾਲ ਤਿਨੈ ਕਛੁ ਨ ਡਰ ਪੈਹੋ।
ਰਾਜ ਤਜੇ ਸਜ ਸਾਜ ਤਪੋ ਧਨ ਲਾਜ ਧਰੇ ਪ੍ਰਭ ਸੰਗ ਸਿਧੈ ਹੋ।
ਬਾਤ ਇਹੈ ਦੁਖ ਗਾਤ ਸਹੋ ਬਨ ਨਾਯਕ ਕੇ ਸੰਗ ਪਾਤ ਚਬੈਹੋ। ੬੫।

ਰਾਜਾ ਬਾਚ

ਦੋਹਰਾ

ਰਾਜ ਭਲੀ ਬਿਧ ਰਾਖਿਯਹੁ ਨਾਥ ਸੰਭਰਿਯਹੁ ਨਿਤ।
ਸੁਤ ਸੇਵਾ ਨਿਤ ਕੀਜਿਯਹੁ ਬਚਨ ਧਾਰਿਯਹੁ ਚਿਤ। ੬੬।

ਸਵੈਯਾ

ਰਾਜ ਤਜੇ ਸਜਿ ਸਾਜ ਤਪੋ ਧਨ ਕਾਜ ਨ ਬਾਸਵ ਕੀ ਠਕੁਰਾਈ।
ਅਸ੍ਰੁ ਪਦਾਤੁ ਬਨੈ ਬਨ ਬਾਰੁਣ ਚਾਹਤ ਹੋ ਨ ਕਛੁ ਪ੍ਰਭਤਾਈ।
ਬਾਲਕ ਬਾਰ ਤਜੇ ਬਰ ਨਾਰਿ ਤਜੇ ਅਸੁਰਾਰਿ ਯਹੈ ਠਹਰਾਈ।
ਜਾਇ ਬਸੋ ਬਨ ਮੈ ਸੁਖੁ ਸੋ ਸੁਨੁ ਸੁੰਦਰਿ ਆਜੁ ਇਹੈ ਮਨ ਭਾਈ। ੬੭।

ਦੋਹਰਾ

ਜਦ ਰਾਣੀ ਨੇ ਬੁਲਾ ਕੇ ਉਸ ਨੂੰ ਇਸ ਤਰ੍ਹਾਂ ਗੱਲ ਕਹੀ, ਤਾਂ ਉਹ ਬੰਦਾ ਅਗੇ ਹੀ
ਸਿਆਣਾ ਸੀ, ਸਾਰਾ ਭੇਦ ਸਮਝ ਗਿਆ।੬੧।

ਚੌਪਈ

ਤਦ ਰਾਣੀ ਰਾਜੇ ਕੋਲ ਆਈ ਅਤੇ ਦੋ ਕੰਥਾਂ ਬਣਵਾ ਲਿਆਈ। (ਰਾਜੇ ਨੂੰ ਆ ਕੇ
ਕਿਹਾ ਕਿ) ਇਕ ਤੁਸੀਂ ਧਾਰਨ ਕਰੋ ਅਤੇ ਇਕ ਮੈਂ ਧਾਰਨ ਕਰਾਂਗੀ। (ਮੈਂ ਵੀ) ਤੁਹਾਡੇ ਨਾਲ
ਤਪਸਿਆ ਕਰਾਂਗੀ।੬੨।

ਦੋਹਰਾ

ਜਦ ਰਾਣੀ ਨੇ ਇਸ ਤਰ੍ਹਾਂ ਕਹਾ ਤਾਂ ਰਾਜਾ ਮੁਸਕਰਾਇਆ (ਅਤੇ ਕਹਿਣ ਲਗਾ ਕਿ)
ਉਸ ਨਾਲ ਜੋ (ਤੇਰੀਆਂ) ਗੱਲਾਂ ਹੋਈਆਂ ਸਨ, ਉਹ ਤੂੰ (ਮੈਨੂੰ) ਕਹਿ ਕੇ ਸੁਣਾ।੬੩।

ਸਵੈਯਾ

(ਰਾਜੇ ਨੇ ਹੋਰ ਕਿਹਾ--) ਹੇ ਸੁੰਦਰੀ! ਬਨ ਵਿਚ ਵਸਣਾ ਦੁਖਦਾਈ ਹੈ, ਦਸ ਤੂੰ ਕਿਸ
ਤਰ੍ਹਾਂ ਸਾਥ ਦੇ ਸਕੇਂਗੀ। ਠੰਢ ਅਤੇ ਕੋਹਰਾ ਸ਼ਰੀਰ ਉਤੇ ਪਏਗਾ, ਇਸ ਕਰ ਕੇ (ਉਥੇ ਰਹਿਣ
ਦਾ) ਹਠ ਨ ਧਾਰਨ ਕਰ। (ਉਥੇ) ਸਾਲ ਅਤੇ ਤਮਾਲ (ਬ੍ਰਿਛਾਂ) ਵਰਗੇ ਸੱਪ ਹਨ, ਉਨ੍ਹਾਂ ਨੂੰ
ਵੇਖ ਕੇ ਬਹੁਤ ਵਿਰਲਾਪ ਕਰੇਂਗੀ। ਤੈਨੂੰ ਪਰਮਾਤਮਾ ਨੇ ਬਹੁਤ ਕੋਮਲ ਬਣਾਇਆ ਹੈ (ਜੋ
ਤੂੰ) ਡਿਗ ਪਈ ਤਾਂ ਤੈਨੂੰ ਕੌਣ ਉਠਾਏਗਾ।੬੪।

ਰਾਣੀ ਨੇ ਕਿਹਾ--

ਹੇ ਨਾਥ! (ਮੈਂ) ਸ਼ਰੀਰ ਉਤੇ ਠੰਡੀ ਹਵਾ ਸਹਿਨ ਕਰਾਂਗੀ, ਪਰ ਹੁਣ ਤੁਹਾਨੂੰ ਛੱਡ ਕੇ
ਨਹੀਂ ਜਾਵਾਂਗੀ। ਸਾਲ ਅਤੇ ਤਮਾਲ (ਬ੍ਰਿਛਾਂ) ਵਰਗੇ ਸੱਪਾਂ ਨੂੰ ਵੇਖ ਕੇ ਬਿਲਕੁਲ ਨਹੀਂ
ਡਰਾਂਗੀ। ਰਾਜ ਦੀ ਸਾਜ ਸਜਾਵਟ ਨੂੰ ਛੱਡ ਕੇ ਤਪਸਿਆ ਦੇ ਧਨ ਦੀ ਮਰਯਾਦਾ ਨੂੰ ਧਾਰਨ
ਕਰਾਂਗੀ ਅਤੇ ਆਪਣੇ ਸੁਆਮੀ ਦੇ ਨਾਲ ਜਾਵਾਂਗੀ। (ਮੁਕਦੀ) ਗੱਲ ਇਹ ਹੈ (ਕਿ ਮੈਂ)
ਸ਼ਰੀਰ ਉਤੇ ਦੁਖ ਸਹਿਨ ਕਰਾਂਗੀ ਅਤੇ ਬਨ ਵਿਚ (ਆਪਣੇ) ਪਤੀ ਦੀ ਸੰਗਤ ਵਿਚ ਪੱਤੇ
ਚਬਾ ਕੇ (ਜੀਵਨ ਦਾ ਨਿਰਵਾਹ ਕਰਾਂਗੀ)।੬੫।

ਰਾਜੇ ਨੇ ਕਿਹਾ--

ਦੋਹਰਾ

(ਤੂੰ ਪਿਛੇ ਰਹਿ ਕੇ) ਚੰਗੀ ਤਰ੍ਹਾਂ ਰਾਜ ਦੀ ਰਾਖੀ ਕਰੀਂ ਅਤੇ (ਆਪਣੇ) ਪਤੀ ਨੂੰ
ਨਿੱਤ ਯਾਦ ਕਰਦੀ ਰਹੀਂ। (ਮੇਰੇ) ਬਚਨ ਚਿਤ ਵਿਚ ਧਾਰਨ ਕਰ ਕੇ ਸਦਾ ਪੁੱਤਰ ਦੀ
ਸੇਵਾ ਕਰੀਂ।੬੬।

ਸਵੈਯਾ

ਰਾਜ ਸਾਜ ਛੱਡ ਕੇ ਤਪਸਿਆ ਰੂਪ ਧਨ ਪ੍ਰਾਪਤ ਕਰਨ ਲਈ ਇੰਦਰ ਦਾ ਰਾਜ ਵੀ
ਮੇਰੇ ਕਿਸੇ ਕੰਮ ਦਾ ਨਹੀਂ। ਘੋੜੇ, ਪੈਦਲ ਅਤੇ ਹਾਥੀ ਆਦਿ ਦੀ (ਜੋ ਸ਼ਾਹੀ) ਸਾਜ ਸਜਾਵਟ
ਬਣੀ ਹੋਈ ਹੈ, (ਇਸ ਪ੍ਰਕਾਰ ਦੀ) ਕੋਈ ਪ੍ਰਭੂਤਾ ਨਹੀਂ ਚਾਹੀਦੀ। (ਮੈਂ) ਬਾਲ, ਬਾਲਿਕਾ ਅਤੇ
ਸੁੰਦਰ ਨਾਰੀ ਛੱਡਦਾ ਹਾਂ ਅਤੇ ਦੇਵਤਿਆਂ ਨੂੰ ਵੀ ਛੱਡਦਾ ਹਾਂ, ਇਹੀ (ਮੇਰੇ ਮਨ ਵਿਚ)
ਨਿਸ਼ਚਾ ਹੋ ਗਿਆ ਹੈ। ਹੇ ਸੁੰਦਰੀ! ਮੈਂ ਬਨ ਵਿਚ ਜਾ ਕੇ ਸੁਖ ਪੂਰਵਕ ਵਸਾਂਗਾ। ਅਜ ਮੇਰੇ
ਮਨ ਨੂੰ ਇਹੀ ਗੱਲ ਚੰਗੀ ਲਗੀ ਹੈ।੬੭।

ਦੋਹਰਾ

ਜੋ ਇਸਤ੍ਰੀ ਪਤਿ ਛਾਡਿ ਕੈ ਬਸਤ ਧਾਮ ਕੇ ਮਾਹਿ।
ਤਿਨ ਕੋ ਆਗੇ ਸ੍ਵਰਗ ਕੇ ਭੀਤਰਿ ਪੈਠਬ ਨਾਹਿ। ੬੮।

ਰਾਨੀ ਬਾਚ

ਕਬਿਤੁ

ਬਾਲਕਨ ਬੋਰੇ ਰਾਜ ਇੰਦ੍ਰੁ ਕੋ ਛੋਰੇ
ਔਰ ਭੂਖਨਨ ਤੋਰੇ ਕਠਿਨਾਈ ਐਸੀ ਝਲਿਹੋ।
ਪਾਤ ਫਲ ਖੋਹੇ ਸਿੰਘ ਸਾਂਪ ਤੇ ਡਰੈਹੋ ਨਾਹਿ
ਬਿਨਾ ਪ੍ਰਾਨ ਪ੍ਰਯਾਚੇ ਕੇ ਹਿਮਾਚਲ ਮੈ ਗਲਿਹੋ।
ਜੋਨ ਹੋ ਸੁ ਹੈਹੋ ਮੁਖ ਦੇਖੇ ਪਾਛੇ ਚਲੀ ਜੈਹੋ
ਨਾ ਤੋ ਬਿਰਹਾਗਨਿ ਕੀ ਆਗਿ ਬੀਚ ਬਲਿ ਹੋ।
ਕੋਨ ਕਾਜ ਰਾਜਹੁ ਕੋ ਸਾਜ ਮਹਾਰਾਜ ਬਿਨ
ਨਾਥ ਜੁ ਤਿਹਾਰੇ ਰਹੇ ਰਹੇ ਚਲੇ ਚਲਿਹੋ। ੬੯।

ਸਵੈਯਾ

ਦੇਸ ਤਜੇ ਕਰਿ ਭੇਸ ਤਪੋ ਧਨ ਕੇਸ ਮਰੋਰਿ ਜਟਾਨਿ ਸਵਾਰੋ।
ਲੇਸ ਕਰੋ ਨ ਕਛੁ ਧਨ ਕੋ ਪ੍ਰਭ ਕੀ ਪਨਿਯਾ ਪਰ ਹੈ ਤਨ ਵਾਰੋ।
ਬਾਲਕ ਕ੍ਰੋਰਿ ਕਰੋ ਇਕ ਓਰ ਸੁ ਬਸਤ੍ਰਨ ਛੋਰਿ ਕੈ ਰਾਮ ਸੰਭਾਰੋ।
ਇੰਦ੍ਰੁ ਕੋ ਰਾਜ ਨਹੀ ਮੁਹਿ ਕਾਜ ਬਿਨਾ ਮਹਾਰਾਜ ਸਭੈ ਘਰ ਜਾਰੋ। ੭੦।

ਅੰਗਨ ਮੈ ਸਜਿ ਹੋ ਭਗਵੈ ਪਟ ਹਾਥ ਬਿਖੈ ਚਿਪਿਯਾ ਗਹਿ ਲੈਹੋ।
ਮੁੰਦ੍ਰਨ ਕਾਨ ਧਰੈ ਅਪਨੇ ਤਵ ਮੂਰਤਿ ਭਿਛਹਿ ਮਾਗਿ ਅਘੋਹੋ।
ਨਾਥ ਚਲੇ ਤੁਮ ਠੋਰ ਜਹਾ ਹਮਹੁ ਤਿਹ ਠੋਰ ਬਿਖੈ ਚਲਿ ਜੈਹੋ।
ਧਾਮ ਰਹੇ ਨਹਿ ਬਾਤ ਕਹੇ ਪਟ ਫਾਰਿ ਸਭੈ ਅਬ ਜੋਗਿਨ ਹੈਹੋ। ੭੧।

ਰਾਜਾ ਬਾਚੁ

ਰਾਨੀ ਕੋ ਰੂਪ ਨਿਹਾਰਿ ਮਹੀਪਤਿ ਸੋਚ ਬਿਚਾਰ ਕਰਿਯੋ ਚਿਤ ਮਾਹੀ।
ਰਾਜ ਕਰੇ ਸੁਖ ਸੋ ਸੁਨਿ ਸੁੰਦਰਿ ਤੋਹਿ ਤਜੇ ਲਰਕਾ ਮਰਿ ਜਾਹੀ।
ਸੋ ਨ ਮਿਟੈ ਨ ਹਟੈ ਬਨ ਤੇ ਨ੍ਰਿਪ ਝਾਰਿ ਪਛੋਰਿ ਭਲੇ ਅਵਗਾਹੀ।
ਮਾਤ ਪਰੀ ਬਿਲਲਾਤ ਧਰਾ ਪਰ ਨਾਰਿ ਹਠੀ ਹਠ ਛਾਡਤ ਨਾਹੀ। ੭੨।

ਅਤਿਲ

ਜਬ ਰਾਨੀ ਨ੍ਰਿਪ ਲਖੀ ਸਤਿ ਜੋਗਿਨਿ ਭਈ।
ਛੋਰਿ ਨ ਚਲਿਯੋ ਧਾਮ ਸੰਗ ਅਪੁਨੇ ਲਈ।
ਧਾਰਿ ਜੋਗ ਕੋ ਭੇਸ ਮਾਤ ਪਹਿ ਆਇਯੋ।
ਹੋ ਭੇਸ ਜੋਗ ਨ੍ਰਿਪ ਹੋਰਿ ਸਭਨ ਦੁਖ ਪਾਇਯੋ। ੭੩।

ਦੋਹਰਾ

(ਰਾਣੀ ਨੇ ਕਿਹਾ--)ਜੋ ਇਸਤਰੀ ਪਤੀ ਨੂੰ ਛੱਡ ਕੇ ਘਰ ਵਿਚ ਰਹਿੰਦੀ ਹੈ, ਉਸ ਨੂੰ ਅਗੇ ਸਵਰਗ ਵਿਚ ਬੈਠਣਾ ਨਸੀਬ ਨਹੀਂ ਹੁੰਦਾ।੬੮।

ਰਾਣੀ ਨੇ ਕਿਹਾ--

ਕਥਿੱਤ

(ਮੈਂ) ਬਾਲਕਾਂ ਨੂੰ ਡੋਬ ਦਿਆਂਗੀ, ਇੰਦਰ ਦਾ ਰਾਜ ਛੱਡ ਦਿਆਂਗੀ ਅਤੇ ਗਹਿਣਿਆਂ ਨੂੰ ਤੋੜ ਦਿਆਂਗੀ, ਇਸ ਤਰ੍ਹਾਂ ਸਾਰੀਆਂ ਕਠਿਨਾਈਆਂ ਨੂੰ ਝਲ ਲਵਾਂਗੀ। ਪੱਤਰ ਅਤੇ ਫਲ ਖਾ ਲਵਾਂਗੀ, ਸ਼ੇਰਾਂ ਅਤੇ ਸੱਪਾਂ ਤੋਂ ਨਹੀਂ ਡਰਾਂਗੀ ਅਤੇ ਪ੍ਰਾਣ ਪਿਆਰੇ ਤੋਂ ਬਿਨਾ ਹਿਮਾਲਾ ਪਰਬਤ ਵਿਚ ਗਲ ਜਾਵਾਂਗੀ। ਜੋ ਹੋਣਾ ਹੈ, ਸੋ ਹੋਵੇ (ਮੈਂ ਤੁਹਾਡਾ) ਮੁਖ ਵੇਖਦੇ ਹੋਇਆਂ ਪਿਛੇ ਪਿਛੇ ਚਲੀ ਜਾਵਾਂਗੀ, ਨਹੀਂ ਤਾਂ (ਤੁਹਾਡੇ) ਵਿਯੋਗ ਦੀ ਅੱਗ ਵਿਚ ਸੜ ਮਰਾਂਗੀ। ਹੇ ਮਹਾਰਾਜ! (ਤੁਹਾਡੇ) ਬਿਨਾ ਰਾਜ ਸਮਾਜ ਕਿਸ ਕੰਮ ਦਾ। ਹੇ ਨਾਥ! (ਜੇ) ਤੁਸੀਂ ਰਹੋਗੇ, ਤਾਂ ਰਹਾਂਗੀ ਅਤੇ ਚਲੋਗੇ ਤਾਂ ਚਲਾਂਗੀ।੬੯।

ਸਵੈਯਾ

(ਮੈਂ) ਦੇਸ ਛੱਡ ਦਿਆਂਗੀ ਅਤੇ ਤਪਸਵੀ ਵਾਲਾ ਭੋਸ ਬਣਾ ਲਵਾਂਗੀ ਅਤੇ ਕੇਸਾਂ ਨੂੰ ਮਰੋੜ ਕੇ ਜਟਾਵਾਂ ਬਣਾ ਲਵਾਂਗੀ। (ਮੈਂ) ਧਨ ਦਾ ਜ਼ਰਾ ਜਿੰਨਾ ਵੀ ਮੋਹ ਨਹੀਂ ਕਰਾਂਗੀ ਅਤੇ ਪਤੀ ਦੀਆਂ ਜੁਤੀਆਂ ਤੋਂ ਆਪਣਾ ਤਨ ਵਾਰ ਦਿਆਂਗੀ। (ਮੈਂ) ਕਰੋੜਾਂ ਬਾਲਕਾਂ ਨੂੰ ਇਕ ਪਾਸੇ ਕਰ ਕੇ ਅਤੇ ਬਸਤ੍ਰਾਂ ਨੂੰ ਛੱਡ ਕੇ ਪਰਮਾਤਮਾ ਦਾ ਸਿਮਰਨ ਕਰਾਂਗੀ। ਇੰਦਰ ਦਾ ਰਾਜ ਵੀ ਮੇਰੇ ਕਿਸੇ ਕੰਮ ਨਹੀਂ ਹੈ। (ਮੈਂ) ਰਾਜੇ ਤੋਂ ਬਿਨਾ ਸਾਰਾ ਘਰ ਫੂਕ ਦਿਆਂਗੀ।੭੦।

(ਮੈਂ) ਸਰੀਰ ਉਤੇ ਭਗਵੇ ਬਸਤ੍ਰ ਧਾਰ ਕੇ ਹੱਥ ਵਿਚ ਖੱਪਰ ਫੜ ਲਵਾਂਗੀ। ਆਪਣੇ ਕੰਨਾਂ ਵਿਚ ਮੁੰਦਰਾਂ ਪਾ ਕੇ ਤੁਹਾਡੇ ਸਰੂਪ ਦੇ ਨਾਂ ਤੇ ਭਿਖਿਆ ਮੰਗ ਕੇ ਤ੍ਰਿਪਤ ਹੋ ਜਾਵਾਂਗੀ। ਹੇ ਨਾਥ! ਤੁਸੀਂ ਜਿਸ ਸਥਾਨ ਉਤੇ ਜਾਓਗੇ, ਮੈਂ ਵੀ ਉਸੇ ਸਥਾਨ ਤੇ ਚਲ ਕੇ ਜਾਵਾਂਗੀ। (ਮੈਂ) ਘਰ ਨਹੀਂ ਰਹਾਂਗੀ। (ਇਕ) ਗੱਲ ਕਹਿੰਦੀ ਹਾਂ-- (ਮੈਂ) ਸਾਰੇ ਬਸਤ੍ਰ ਫਾੜ ਕੇ ਜੋਗਣ ਹੋ ਜਾਵਾਂਗੀ।੭੧।

ਰਾਜੇ ਨੇ ਕਿਹਾ]

ਰਾਣੀ ਦੇ ਰੂਪ ਨੂੰ ਵੇਖ ਕੇ ਰਾਜਾ ਮਨ ਵਿਚ ਸੋਚ ਵਿਚਾਰ ਕਰਨ ਲਗਾ। ਹੇ ਸੁੰਦਰੀ! ਸੁਣ, ਤੂੰ ਸੁਖ ਪੂਰਵਕ ਰਾਜ ਕਰ। ਤੇਰੇ (ਘਰ) ਛੱਡਣ ਨਾਲ ਲੜਕਾ ਮਰ ਜਾਵੇਗਾ। ਪਰ (ਭਾਵੀ) ਮਿਟਦੀ ਨਹੀਂ ਹੈ; (ਰਾਣੀ) ਬਨ ਵਿਚ ਜਾਣੋ ਹਟਦੀ ਨਹੀਂ। ਰਾਜੇ ਨੇ (ਉਸ ਨੂੰ) ਚੰਗੀ ਤਰ੍ਹਾਂ ਝਾੜ ਕੇ ਪਿਛੇ ਨੂੰ ਸੁਟਿਆ। ਧਰਤੀ ਉਤੇ ਮਾਤਾ ਵਿਲਕਦੀ ਪਈ ਹੈ, ਪਰ ਹਠੀ ਨਾਰ ਹਠ ਨੂੰ ਛੱਡਦੀ ਨਹੀਂ ਹੈ।੭੨।

ਅੰਤਲ

ਜਦ ਰਾਜੇ ਨੇ ਰਾਣੀ ਨੂੰ ਸਚਮੁਚ ਜੋਗਣ ਹੋਇਆ ਵੇਖਿਆ, ਤਾਂ ਘਰ ਵਿਚ ਛੱਡਣ ਦੀ ਥਾਂ ਆਪਣੇ ਨਾਲ ਲੈ ਲਿਆ। (ਉਹ) ਜੋਗੀ ਦਾ ਭੋਸ ਧਾਰ ਕੇ ਮਾਤਾ ਕੋਲ ਆਇਆ। ਰਾਜੇ ਦਾ ਜੋਗੀ ਵਾਲਾ ਭੋਸ ਵੇਖ ਕੇ ਸਭ ਨੇ ਦੁਖ ਪਾਇਆ।੭੩।

ਦੋਹਰਾ

ਬਿਦਾ ਦੀਜਿਐ ਦਾਸ ਕੋ ਬਨ ਕੋ ਕਰੈ ਪਯਾਨ।
ਬੇਦ ਬਿਧਾਨਨ ਧ੍ਯਾਇ ਹੋ ਜੋ ਭਵ ਕੇ ਭਗਵਾਨ। ੭੪।

ਮਾਤਾ ਬਾਚ

ਸਵੈਯਾ

ਪੂਤ ਰਹੋ ਬਲਿ ਜਾਉ ਕਛੁ ਦਿਨ ਪਾਲ ਕਰੋ ਇਨ ਦੇਸਨ ਕੋ।
ਤੁਹਿ ਕ੍ਯੋ ਕਰਿ ਜਾਨ ਕਹੇ ਮੁਖ ਤੇ ਅਤਿ ਹੀ ਦੁਖ ਲਾਗਤ ਹੈ ਮਨ ਕੋ।
ਗ੍ਰਿਹ ਤੇ ਤੁਹਿ ਕਾਵਿ ਇਤੋ ਸੁਖ ਛਾਡਿ ਕਹਾ ਕਹਿ ਹੋ ਇਨ ਲੋਗਨ ਕੋ।
ਸੁਨੁ ਸਾਚੁ ਸਪੂਤ ਕਹੇ ਮੁਖ ਤੇ ਤੁਹਿ ਕੈਸੇ ਕੈ ਦੇਉ ਬਿਦਾ ਬਨ ਕੋ। ੭੫।

ਚੌਪਈ

ਰਾਜ ਕਰੋ ਸੁਤ ਬਨ ਨ ਪਧਾਰੋ। ਮੇਰੇ ਕਹਿਯੋ ਮੰਤ੍ਰ ਬੀਚਾਰੋ।
ਲੋਗਨ ਕੇ ਕਹਿਬੋ ਅਨੁਸਰਿਯੋ। ਰਾਜ ਜੋਗ ਘਰਿ ਹੀ ਮਹਿ ਕਰਿਯੋ। ੭੬।

ਰਾਜਾ ਬਾਚ

ਦੋਹਰਾ

ਮਾਤਹਿ ਸੀਸ ਝੁਕਾਇ ਕੈ ਪੁਨਿ ਬੋਲਿਯੋ ਨ੍ਰਿਪ ਬੈਨ।
ਉਚ ਨੀਚ ਰਾਜਾ ਪ੍ਰਜਾ ਜੈਹੈ ਜਮ ਕੇ ਐਨ। ੭੭।

ਸਵੈਯਾ

ਮਾਤ ਕੀ ਬਾਤ ਨ ਮਾਨੀ ਕਛੁ ਤਜਿ ਰੋਵਤ ਹੀ ਰਨਿਵਾਸਹਿ ਆਯੋ।
ਆਵਤ ਹੀ ਦਿਜ ਲੋਗ ਬੁਲਾਇ ਜਿਤੋ ਧਨ ਹੋ ਘਰ ਮੇਂ ਸੁ ਲੁਟਾਯੋ।
ਸੰਗ ਲਏ ਬਨਿਤਾ ਅਪੁਨੀ ਬਨਿ ਕੈ ਜੁਗਿਯਾ ਬਨ ਓਰ ਸਿਧਾਯੋ।
ਤ੍ਯਾਗ ਕੈ ਦੇਸ ਭਯੋ ਅਥਿਤੋਸ ਭਜੋ ਜਗਤੋਸ ਯਹੇ ਠਹਰਾਯੋ। ੭੮।

ਕਬਿਤਾ

ਲਾਂਬੀ ਲਾਂਬੀ ਸਾਲ ਜਹਾ ਉਚੇ ਬਟ ਤਾਲ ਤਹਾ
ਐਸੀ ਠੌਰ ਤਪ ਕੋ ਪਧਾਰੈ ਐਸੇ ਕੌਨ ਹੈ।
ਜਾ ਕੀ ਪ੍ਰਭਾ ਦੇਖਿ ਪ੍ਰਭਾ ਖਾਂਡਵ ਕੀ ਫੀਕੀ ਲਾਗੈ
ਨੰਦਨ ਨਿਹਾਰਿ ਬਨ ਐਸੇ ਭਜੈ ਮੋਨ ਹੈ।
ਤਾਰਨ ਕੀ ਕਹਾ ਨੈਕੁ ਨਭ ਨ ਨਿਹਾਰਿਯੋ ਜਾਇ
ਸੂਰਜ ਕੀ ਜੋਤਿ ਤਹਾ ਚੰਦ੍ਰ ਕੀ ਨ ਜੋਨ ਹੈ।
ਦੇਵ ਨ ਨਿਹਾਰਿਯੋ ਦੈਤ ਕੋਊ ਨ ਬਿਹਾਰਿਯੋ ਜਹਾ
ਪੰਛੀ ਕੀ ਨ ਗੰਮ੍ਯ ਤਹਾ ਚੀਟੀ ਕੋ ਨ ਗੋਨ ਹੈ। ੭੯।

ਦੌਹਰਾ

(ਹੇ ਮਾਤਾ!) ਦਾਸ ਨੂੰ ਵਿਦਾ ਕਰੋ (ਤਾਂ ਜੋ) ਬਨ ਨੂੰ ਜਾ ਸਕਾਂ ਅਤੇ ਵੇਦਾਂ ਵਿਚ ਦਸੀ ਵਿਧੀ ਨਾਲ ਸ੍ਰਿਸ਼ਟੀ ਦੇ ਸੁਆਮੀ ਦੀ ਅਰਾਧਨਾ ਕਰ ਸਕਾਂ। ੭੪।

ਮਾਤਾ ਨੇ ਕਿਹਾ--

ਸਵੈਯਾ

ਹੇ ਪੁੱਤਰ! (ਮੈਂ) ਕੁਰਬਾਨ ਜਾਵਾਂ, ਕੁਝ ਦਿਨ ਹੋਰ ਰਹਿ ਜਾ ਅਤੇ ਇਨ੍ਹਾਂ ਦੇਸ਼ਾਂ ਦੀ ਪਾਲਣਾ ਕਰ। (ਮੈਂ) ਤੈਨੂੰ ਜਾਣ ਲਈ ਮੁਖ ਤੋਂ ਕਿਵੇਂ ਕਹਾਂ (ਕਿਉਂਕਿ ਮੇਰੇ) ਮਨ ਨੂੰ ਬਹੁਤ ਦੁਖ ਹੁੰਦਾ ਹੈ। ਇਨ੍ਹਾਂ ਸਾਰਿਆਂ ਸੁਖਾਂ ਨੂੰ ਛੱਡ ਕੇ ਅਤੇ ਤੁਹਾਨੂੰ ਘਰੋਂ ਕਢ ਕੇ (ਮੈਂ) ਇਨ੍ਹਾਂ ਲੋਕਾਂ ਨੂੰ ਕੀ ਕਹਾਂਗੀ। ਹੇ ਪੁੱਤਰ! (ਤੈਨੂੰ) ਮੁਖ ਤੋਂ ਸਚ ਕਹਿੰਦੀ ਹਾਂ ਕਿ ਤੈਨੂੰ ਬਨ ਜਾਣ ਲਈ ਕਿਵੇਂ ਵਿਦਾਇਗੀ ਦਿਆਂ। ੭੫।

ਚੌਪਈ

ਹੇ ਪੁੱਤਰ! ਰਾਜ ਕਰ ਅਤੇ ਬਨ ਨੂੰ ਨ ਜਾ। ਮੇਰੀ ਗੱਲ ਨੂੰ ਵਿਚਾਰ ਪੂਰਵਕ ਮੰਨ ਲੈ। ਲੋਕਾਂ ਦੇ ਕਹੇ ਅਨੁਸਾਰ ਚਲ ਅਤੇ ਘਰ ਵਿਚ ਹੀ ਰਾਜ-ਜੋਗ ਮਾਣ। ੭੬।

ਰਾਜੇ ਨੇ ਕਿਹਾ--

ਦੌਹਰਾ

ਮਾਤਾ ਨੂੰ ਸਿਰ ਝੁਕਾ ਕੇ ਰਾਜਾ ਫਿਰ (ਇਸ ਤਰ੍ਹਾਂ) ਬੋਲਿਆ ਕਿ ਉੱਚੇ ਨੀਵੇਂ, ਰਾਜਾ ਪ੍ਰਜਾ (ਸਾਰੇ) ਯਮ-ਲੋਕ ਨੂੰ ਜਾਣਗੇ। ੭੭।

ਸਵੈਯਾ

(ਉਸ ਨੇ) ਮਾਤਾ ਦੀ ਕੁਝ ਗੱਲ ਨ ਮੰਨੀ (ਅਤੇ ਉਸ ਨੂੰ) ਰੋਂਦਿਆਂ ਛੱਡ ਕੇ ਰਣਵਾਸ ਵਿਚ ਆਇਆ। ਆਉਂਦਿਆਂ ਹੀ ਬ੍ਰਾਹਮਣਾਂ ਨੂੰ ਬੁਲਾ ਕੇ ਘਰ ਵਿਚ ਜਿਤਨਾ ਧਨ ਸੀ, ਸਭ ਲੁਟਾ ਦਿੱਤਾ। ਆਪਣੀ ਇਸਤਰੀ ਨੂੰ ਨਾਲ ਲੈ ਕੇ ਅਤੇ ਜੋਗੀ ਬਣ ਕੇ ਬਨ ਵਲ ਚਲ ਪਿਆ। ਦੇਸ ਨੂੰ ਛੱਡ ਕੇ ਜੋਗੀ ਬਣ ਗਿਆ ਅਤੇ ਮਨ ਵਿਚ ਪਰਮਾਤਮਾ ਦੇ ਭਜਨ ਕਰਨ ਦੀ ਧਾਰਨਾ ਬਣਾ ਲਈ। ੭੮।

ਕਬਿੱਤ

ਜਿਥੇ ਲੰਬੇ ਲੰਬੇ ਸਾਲ ਦੇ ਬ੍ਰਿਛ ਸਨ, ਉਥੇ ਉੱਚੇ ਉੱਚੇ ਕੰਢਿਆ ਵਾਲੇ ਤਾਲਾਬ ਸਨ। ਅਜਿਹੇ ਸਥਾਨ ਉੱਤੇ ਤਪ ਕਰਨ ਲਈ ਪਧਾਰਿਆ, ਅਜਿਹਾ ਕੌਣ ਹੈ? ਜਿਸ ਦੀ ਸ਼ੋਭਾ ਨੂੰ ਵੇਖ ਕੇ ਇੰਦਰ ਦੇ ਬਾਗ ('ਖਾਂਡਵ') ਦੀ ਸ਼ੋਭਾ ਫਿਕੀ ਲਗਦੀ ਹੋਵੇ। (ਇਸ ਨੂੰ) ਨੰਦਨ ਬਾਗ ਵੇਖ ਕੇ ਚੁਪ ਧਾਰਨ ਕਰ ਲੈਂਦਾ ਹੈ। ਉਥੇ ਤਾਰਿਆਂ ਦੀ ਕੀ ਬਸਾਤ, ਆਕਾਸ਼ ਵੀ ਜ਼ਰਾ ਜਿੰਨਾ ਵੇਖਿਆ ਨਹੀਂ ਜਾ ਸਕਦਾ। ਉਥੇ ਨ ਸੂਰਜ ਦੀ ਰੌਸ਼ਨੀ ਹੈ ਅਤੇ ਨ ਹੀ ਚੰਦਮਾ ਦੀ ਚਾਂਦਨੀ (ਦਿਸਦੀ ਹੈ)। ਉਥੇ ਨ ਕੋਈ ਦੇਵਤਾ ਦਿਸਦਾ ਹੈ ਅਤੇ ਨ ਕੋਈ ਦੈਂਤ ਵਿਚਰਦਾ ਹੈ। ਉਥੇ ਨ ਕੋਈ ਪੰਛੀ ਪਹੁੰਚ ਸਕਦਾ ਹੈ ਅਤੇ ਨ ਹੀ ਕੀੜੀ ਜਾ ਸਕਦੀ ਹੈ। ੭੯।

ਚੌਪਈ

ਜਬ ਐਸੇ ਬਨ ਮੈ ਦੋਊ ਗਏ। ਹੋਰਤ ਤਵਨ ਮਹਲ ਕੋ ਭਏ।
ਤੁਰਤੁ ਤਾਹਿ ਨ੍ਰਿਪ ਬਚਨ ਸੁਨਾਯੋ। ਤਪ ਕੋ ਭਲੇ ਨੌਰ ਹਮ ਪਾਯੋ। ੮੦।

ਰਾਨੀ ਬਾਚ

ਯਾ ਮੈ ਬੈਠਿ ਤਪਸ਼ਯਾ ਕਰਿ ਹੈ। ਰਾਮ ਰਾਮ ਮੁਖ ਤੇ ਉਚਰਿ ਹੈ।
ਯਾ ਘਰ ਮੈ ਦਿਨ ਕਿਤਕ ਬਿਤੈ ਹੈ। ਭਸਮੀ ਭੂਤ ਪਾਪ ਸਭ ਕੈ ਹੈ। ੮੧।

ਦੋਹਰਾ

ਰਾਨੀ ਜਾਹਿ ਬੁਲਾਇ ਕੈ ਭੇਦ ਕਹਿਯੋ ਸਮਝਾਇ।
ਵਹੈ ਪੁਰਖ ਜੁਗਿਯਾ ਬਨ੍ਹਯੋ ਨ੍ਰਿਪਹਿ ਮਿਲਤ ਭਯੋ ਆਇ। ੮੨।

ਚੌਪਈ

ਨ੍ਰਿਪ ਕੋ ਤ੍ਰਿਯਹਿ ਕਹਿਯੋ ਸਮਝਾਈ। ਜੋਗੀ ਵਹੈ ਪਹੁੰਚਯੋ ਆਈ।
ਮਰਤ ਬਚਨ ਮੋ ਸੋ ਤਿਨ ਕਹਿਯੋ। ਸੋ ਮੈ ਆਜੁ ਸਾਚੁ ਕਰਿ ਲਹਿਯੋ। ੮੩।

ਦੋਹਰਾ

ਉਠਿ ਰਾਜਾ ਪਾਇਨ ਪਰਿਯੋ ਤਾ ਕਹ ਗੁਰੂ ਪਛਾਨਿ।
ਬੈਠਿ ਗੋਸਟਿ ਦੇਨੋ ਕਰੀ ਸੋ ਮੈ ਕਹਤ ਬਖਾਨਿ। ੮੪।

ਜੋਗੀ ਬਾਚ

ਨ੍ਰਾਇ ਨਦੀ ਸੋ ਜੋ ਨ੍ਰਿਪਤਿ ਬੈਠਹੁਗੇ ਹੁਯਾ ਆਇ।
ਤਬ ਤੁਮ ਸੈ ਮੈ ਭਾਖਿਹੋ ਬ੍ਰਹਮ ਬਾਦਿ ਸਮਝਾਇ। ੮੫।

ਚੌਪਈ

ਐਸੇ ਜਤਨ ਨ੍ਰਿਪਤਿ ਕੋ ਟਾਰਿਯੋ। ਛਾਤ ਬਿਖੈ ਇਕ ਨਰ ਪੈਠਾਰਿਯੋ।
ਸਾਧੁ ਸਾਧੁ ਇਹ ਬਚ ਸੁਨਿ ਕਹਿਯਹੁ। ਤੀਨ ਬਾਰ ਕਹਿ ਕੈ ਚੁਪ ਰਹਿਯਹੁ। ੮੬।

ਨ੍ਰਾਇ ਧੋਇ ਰਾਜਾ ਜਬ ਆਯੋ। ਤਬ ਤਿਹ ਨਰ ਯੋ ਬਚਨ ਸੁਨਾਯੋ।
ਸੁਨੁ ਨ੍ਰਿਪ ਜਬ ਮਾਟੀ ਮੈ ਲਈ। ਧਰਮ ਰਾਜ ਆਗ੍ਯਾ ਮੁਹਿ ਦਈ। ੮੭।

ਦੋਹਰਾ

ਤੈ ਰਾਜਾ ਕੋ ਤੀਰ ਤਜਿ ਕ੍ਯੋ ਆਯੋ ਇਹ ਨੌਰ।
ਮੋ ਸੋ ਬ੍ਰਿਥਾ ਬਖਾਨਿਯੈ ਸੁਨੁ ਜੋਗਿਨ ਸਿਰਮੌਰ। ੮੮।

ਚੌਪਈ

ਜਦ ਅਜਿਹੇ ਬਨ ਵਿਚ ਦੋਵੇਂ ਚਲੇ ਗਏ, ਤਾਂ ਉਥੇ (ਉਨ੍ਹਾਂ ਨੇ) ਇਕ ਭਵਨ ਨੂੰ ਵੇਖਿਆ। ਤੁਰਤ ਉਥੇ ਰਾਜੇ ਨੇ ਬੋਲ ਸੁਣਾਇਆ ਕਿ ਅਸੀਂ ਤਪ ਲਈ ਚੰਗਾ ਸਥਾਨ ਪ੍ਰਾਪਤ ਕਰ ਲਿਆ ਹੈ। ੮੦।

ਰਾਣੀ ਨੇ ਕਿਹਾ]

ਇਸ ਵਿਚ ਬੈਠ ਕੇ ਤਪਸਿਆ ਕਰਾਂਗੇ ਅਤੇ ਮੁਖ ਤੋਂ 'ਰਾਮ ਰਾਮ' ਉਚਾਰਾਂਗੇ। ਇਸ ਘਰ ਵਿਚ ਕਿਤਨੇ ਹੀ ਦਿਨ ਰਹਾਂਗੇ ਅਤੇ ਸਾਰਿਆਂ ਪਾਪਾਂ ਨੂੰ ਭਸਮੀਕ੍ਰਿਤ (ਸਾੜ ਕੇ ਭਸਮ) ਕਰ ਦਿਆਂਗੇ। ੮੧।

ਦੌਹਰਾ

ਰਾਣੀ ਨੇ ਜਿਸ (ਵਿਅਕਤੀ) ਨੂੰ ਬੁਲਾ ਕੇ ਸਾਰੀ ਭੇਦ ਦੀ ਗੱਲ ਦਸੀ ਸੀ, ਉਹ ਵਿਅਕਤੀ ਜੋਗੀ ਬਣ ਕੇ ਰਾਜੇ ਨੂੰ ਆ ਕੇ ਮਿਲਿਆ। ੮੨।

ਚੌਪਈ

ਰਾਜੇ ਨੂੰ ਰਾਣੀ ਨੇ ਸਮਝਾ ਕੇ ਕਿਹਾ ਕਿ ਉਹੀ ਜੋਗੀ ਆ ਪਹੁੰਚਿਆ ਹੈ। ਉਸ ਨੇ ਮਰਨ ਵੇਲੇ ਮੈਨੂੰ ਬਚਨ ਕਹੇ ਸਨ, ਉਹ ਮੈਂ ਅਜ ਸਚ ਕਰ ਲਏ ਹਨ। ੮੩।

ਦੌਹਰਾ

ਰਾਜਾ ਉਠ ਕੇ ਅਤੇ ਉਸ ਨੂੰ ਗੁਰੂ ਵਜੋਂ ਪਛਾਣ ਕੇ ਪੈਰੀਂ ਪਿਆ। (ਉਨ੍ਹਾਂ) ਦੋਹਾਂ ਨੇ ਬੈਠ ਕੇ (ਜੋ) ਗੋਸਟਿ ਕੀਤੀ, ਹੁਣ ਮੈਂ ਉਸ ਦਾ ਬਖਾਨ ਕਰਦਾ ਹਾਂ। ੮੪।

ਜੋਗੀ ਨੇ ਕਿਹਾ--

ਹੇ ਰਾਜਨ! ਜਦੋਂ (ਤੁਸੀਂ) ਨਦੀ ਵਿਚੋਂ ਇਸ਼ਨਾਨ ਕਰ ਕੇ ਇਥੇ ਆ ਕੇ ਬੈਠੋਗੇ, ਤਦੋਂ ਮੈਂ ਤੁਹਾਨੂੰ ਬ੍ਰਹਮ-ਵਾਦ ਦੀ (ਗੱਲ) ਕਹਿ ਕੇ ਸਮਝਾਵਾਂਗਾ। ੮੫।

ਚੌਪਈ

ਅਜਿਹੇ ਯਤਨ ਨਾਲ ਰਾਜੇ ਨੂੰ ਉਥੋਂ ਟਾਲਿਆ ਅਤੇ ਛਤ ਉਤੇ ਇਕ ਹੋਰ ਬੰਦੇ ਨੂੰ ਬਿਠਾ ਦਿੱਤਾ। (ਇਹ ਵੀ) ਸੁਣਾ ਦਿੱਤਾ ਕਿ 'ਸਾਧੂ, ਸਾਧੂ' (ਸਤਿ, ਸਤਿ) ਮੁਖ ਤੋਂ ਤਿੰਨ ਵਾਰ ਕਹਿ ਕੇ ਚੁਪ ਕਰ ਜਾਣਾ। ੮੬।

ਇਸ਼ਨਾਨ ਕਰ ਕੇ ਜਦ ਰਾਜਾ ਵਾਪਸ ਆਇਆ ਤਦ ਉਸ (ਜੋਗੀ ਬਣੇ) ਆਦਮੀ ਨੇ ਇਸ ਤਰ੍ਹਾਂ ਕਿਹਾ-- ਹੇ ਰਾਜਨ! ਸੁਣੋ, ਜਦੋਂ ਮੈਂ (ਆਪਣੇ ਉਤੇ) ਮਿੱਟੀ ਚੜ੍ਹਾ ਲਈ ਤਾਂ ਧਰਮਰਾਜ ਨੇ ਮੈਨੂੰ ਆਗਿਆ ਦਿੱਤੀ। ੮੭।

ਦੌਹਰਾ

ਤੂੰ ਰਾਜੇ ਦਾ ਸੰਪਰਕ ਛਡ ਕੇ ਇਸ ਥਾਂ ਤੇ ਕਿਉਂ ਆਇਆ ਹੈਂ? (ਰਾਜੇ ਨੇ ਅਗੋਂ ਕਿਹਾ-) ਹੇ ਜੋਗੀਆਂ ਦੇ ਸਿਰਤਾਜ! ਸੁਣੋ, ਮੈਨੂੰ ਉਹ ਸਾਰਾ ਹਾਲ ਦਸੋ। ੮੮।

ਚੌਪਈ

ਧਰਮ ਰਾਜ ਮੁਹਿ ਬਚਨ ਉਚਾਰੇ। ਸੁ ਹੋ ਕਹਤ ਹੋ ਤੀਰ ਤਿਹਾਰੇ।
ਮੋਰੀ ਕਹੀ ਰਾਵ ਸੋ ਕਹਿਯਹੁ। ਨਾਤਰ ਭ੍ਰਮਤ ਨਰਕ ਮਹਿ ਰਹਿਯਹੁ। ੯੯।

ਜੈਸੇ ਕੋਟਿ ਜਗ੍ਯ ਤਪੁ ਕੀਨੇ। ਤੈਸੇ ਸਾਚ ਨ੍ਯਾਇ ਕਰਿ ਦੀਨੇ।
ਨ੍ਯਾਇ ਸਾਸਤ੍ਰ ਲੈ ਰਾਜ ਕਮਾਵੈ। ਤਾ ਕੇ ਨਿਕਟ ਕਾਲ ਨਹੀ ਆਵੈ। ੯੦।

ਦੋਹਰਾ

ਜੋ ਨ੍ਰਿਪ ਨ੍ਯਾਇ ਕਰੈ ਨਹੀ ਬੋਲਤ ਬੁਠ ਬਨਾਇ।
ਰਾਜ ਤ੍ਯਾਗ ਤਪਸ੍ਯਾ ਕਰੈ ਪਰੈ ਨਰਕ ਮਹਿ ਜਾਇ। ੯੧।
ਬ੍ਰਿਧ ਮਾਤਾ ਅਰੁ ਤਾਤ ਕੀ ਸੇਵਾ ਕਰਿਯੋ ਨਿਤ।
ਤ੍ਯਾਗ ਨ ਬਨ ਕੋ ਜਾਇਯੈ ਯਹੈ ਧਰਮੁ ਸੁਨੁ ਮਿਤ। ੯੨।
ਜੋ ਹੋ ਜੋਗੀ ਵਹੈ ਹੋ ਪਨੈ ਦਯੋ ਧ੍ਰਮਰਾਇ।
ਹੋ ਈਹਾ ਬੋਲੈ ਤੁਰਤੁ ਅਪਨੇ ਰੂਪ ਛਪਾਇ। ੯੩।
ਜਬ ਜੋਗੀ ਐਸੇ ਕਹਿਯੋ ਤਾਹਿ ਭੇਦ ਸਮੁਝਾਇ।
ਸਤਿ ਸਤਿ ਤਬ ਤਿਨ ਕਹਿਯੋ ਤੀਨ ਬਾਰ ਮੁਸਕਾਇ। ੯੪।
ਜਿਯਬੋ ਜਗ ਕੋ ਸਹਲ ਹੈ ਯਹੈ ਕਠਿਨ ਦ੍ਰੈ ਕਾਮ।
ਪ੍ਰਾਤ ਸੰਭਰਿਬੋ ਰਾਜ ਕੋ ਰਾਤਿ ਸੰਭਰਿਬੋ ਰਾਮ। ੯੫।

ਚੌਪਈ

ਮਹਾਰਾਜ ਜੈਸੀ ਸੁਨਿ ਬਾਨੀ। ਚਿਤ ਕੈ ਬਿਖੈ ਸਾਚ ਕਰਿ ਮਾਨੀ।
ਦਿਨ ਕੋ ਰਾਜੁ ਆਪਨੋ ਕਰਿਹੋ। ਪਰੇ ਰਾਤ੍ਰਿ ਕੇ ਰਾਮ ਸੰਭਰਿਹੋ। ੯੬।
ਰਾਨੀ ਮਹਾਰਾਜ ਸਮਝਾਇਸਿ। ਜੋਗ ਮਾਰਗ ਤੇ ਛਲਿ ਬਹੁਰਾਇਸਿ।
ਨ੍ਰਿਪ ਧਰਿ ਬਸਤ੍ਰ ਧਾਮ ਮੈ ਆਯੋ। ਬਹੁਰ ਆਪਨੋ ਰਾਜ ਕਮਾਯੋ। ੯੭।

ਦੋਹਰਾ

ਜਿਯਤੇ ਜੁਗਿਯਾ ਮਾਰਿਯੋ ਭੂਅ ਕੇ ਬਿਖੈ ਗਡਾਇ।
ਤ੍ਰਿਯ ਨ੍ਰਿਪ ਕੋ ਬਹੁਰਾਇਯੋ ਐਸੇ ਚਰਿਤ ਬਨਾਇ। ੯੮। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੧। ੧੪੪੨। ਅਫਜ਼ੁੰ।

ਚੌਪਈ

ਜਹਾਂਗੀਰ ਆਦਿਲ ਮਰਿ ਗਯੋ। ਸਾਹਿਜਹਾਂ ਹਜਰਤਿ ਜੂ ਭਯੋ।
ਦਰਿਯਾ ਖਾਂ ਪਰ ਅਧਿਕ ਰਿਸਾਯੋ। ਮਾਰਨ ਚਹਿਯੋ ਹਾਥ ਨਹਿ ਆਯੋ। ੧।

ਚੌਪਈ

(ਜੋਗੀ ਨੇ ਕਿਹਾ-- ਧਰਮ ਰਾਜ ਨੇ ਮੈਨੂੰ ਜੋ ਬਚਨ ਕਹੇ ਸਨ, (ਮੈਂ) ਉਹ ਤੁਹਾਡੇ ਕੋਲ ਕਹਿੰਦਾ ਹਾਂ। (ਧਰਮ ਰਾਜ ਨੇ ਕਿਹਾ ਕਿ) ਮੇਰਾ ਕਿਹਾ ਰਾਜੇ ਨੂੰ ਕਹਿਣਾ, ਨਹੀਂ ਤਾਂ (ਤੂੰ) ਨਰਕਾਂ ਵਿਚ ਭਰਮਦਾ ਰਹੇਂਗਾ।੮੯।

ਜਿਵੇਂ ਕਰੋੜਾਂ ਯੋਗਾਂ ਦੀ ਤਪਸਿਆ ਕਰਨ ਦਾ (ਫਲ ਹੈ), ਉਸੇ ਤਰ੍ਹਾਂ ਸੱਚਾ ਨਿਆਂ ਕਰਨ ਦਾ (ਫਲ ਹੈ)। (ਜੋ) ਨਿਆਂ ਸ਼ਾਸਤ੍ਰ ਅਨੁਸਾਰ ਰਾਜ ਕਰਦਾ ਹੈ, ਉਸ ਦੇ ਨੇੜੇ ਕਾਲ ਨਹੀਂ ਆ ਸਕਦਾ।੯੦।

ਦੋਹਰਾ

ਜੋ ਰਾਜਾ ਨਿਆਂ ਨਹੀਂ ਕਰਦਾ ਅਤੇ ਝੂਠ ਬੋਲਦਾ ਹੈ, ਰਾਜ ਛੱਡ ਕੇ ਤਪਸਿਆ ਕਰਦਾ ਹੈ, (ਉਹ) ਨਰਕ ਵਿਚ ਪੈਂਦਾ ਹੈ।੯੧। ਹੇ ਮਿਤਰ! ਸੁਣੋ, ਬਿਰਧ ਮਾਤਾ ਪਿਤਾ ਦੀ ਨਿੱਤ ਸੇਵਾ ਕਰੋ ਅਤੇ (ਰਾਜ ਪਾਠ) ਛੱਡ ਕੇ ਬਨ ਨੂੰ ਨ ਜਾਓ, ਇਹੀ ਧਰਮ (ਕਾਰਜ) ਹੈ।੯੨।

ਜੇ ਮੈਂ ਉਹੀ ਜੋਗੀ ਹਾਂ ਜਿਸ ਨੂੰ ਧਰਮ ਰਾਜ ਨੇ ਭੇਜਿਆ ਹੈ, ਤਾਂ ਤੁਰਤ ਆਪਣਾ ਰੂਪ ਛੁਪਾ ਕੇ ਇਥੇ ਬੋਲੇ।੯੩। ਜਦ ਜੋਗੀ ਨੇ ਇਸ ਤਰ੍ਹਾਂ ਕਿਹਾ ਤਾਂ (ਜਿਸ ਨੂੰ) ਭੇਦ ਸਮਝਾਇਆ ਸੀ, ਉਸ ਨੇ ਮੁਸਕਰਾ ਕੇ ਤਿੰਨ ਵਾਰ 'ਸਤਿ ਸਤਿ' ਕਿਹਾ।੯੪। ਜਗਤ ਵਿਚ ਜੀਉਣਾ ਸੌਖਾ ਹੈ, ਪਰ ਇਹ ਦੋਵੇਂ ਕੰਮ ਕਠਿਨ ਹਨ ਕਿ ਸਵੇਰੇ ਰਾਜ ਦਾ ਪ੍ਰਬੰਧ ਸੰਭਾਲਿਆ ਜਾਏ ਅਤੇ ਰਾਤ ਨੂੰ ਹਰਿ ਭਗਤੀ ਕੀਤੀ ਜਾਏ।੯੫।

ਚੌਪਈ

ਰਾਜੇ ਨੇ ਇਸ ਤਰ੍ਹਾਂ ਦੀ ਆਕਾਸ਼ ਬਾਣੀ ਸੁਣ ਕੇ, ਮਨ ਵਿਚ ਸਚ ਕਰ ਕੇ ਮੰਨ ਲਈ ਕਿ ਦਿਨ ਨੂੰ ਆਪਣਾ ਰਾਜ ਕਰਾਂਗਾ ਅਤੇ ਰਾਤ ਪੈਣ ਤੇ ਰਾਮ (ਦੇ ਨਾਮ ਦਾ) ਸਿਮਰਨ ਕਰਾਂਗਾ।੯੬।

ਰਾਣੀ ਨੇ ਮਹਾਰਾਜੇ ਨੂੰ ਸਮਝਾਇਆ ਅਤੇ ਜੋਗ ਦੇ ਮਾਰਗ ਤੋਂ ਛਲ ਨਾਲ ਪਰਤਾ ਲਿਆ। ਰਾਜਾ ਆਪਣੇ ਕਪੜੇ ਧਾਰਨ ਕਰ ਕੇ ਘਰ ਨੂੰ ਪਰਤਿਆ ਅਤੇ ਫਿਰ ਆਪਣਾ ਰਾਜ ਕਰਨਾ ਸ਼ੁਰੂ ਕੀਤਾ।੯੭।

ਦੋਹਰਾ

ਅਜਿਹਾ ਚਰਿਤ੍ਰ ਖੇਡ ਕੇ ਰਾਣੀ ਨੇ ਜੀਉਂਦੇ ਜੀ ਜੋਗੀ ਨੂੰ ਧਰਤੀ ਵਿਚ ਗਡ ਕੇ ਮਾਰ ਦਿੱਤਾ ਅਤੇ ਰਾਜੇ ਨੂੰ ਵਾਪਸ ਬੁਲਾ ਲਿਆ।੯੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੧। ੧੪੪੨। ਚਲਦਾ।

ਚੌਪਈ

ਜਦੋਂ ਇਨਸਾਫ਼-ਪਸੰਦ ਜਹਾਂਗੀਰ ਬਾਦਸ਼ਾਹ ਮਰ ਗਿਆ ਤਾਂ ਸ਼ਾਹਜਹਾਨ ਬਾਦਸ਼ਾਹ ਬਣਿਆ। (ਉਹ) ਦਰਿਆ ਖਾਂ ਉਤੇ ਬਹੁਤ ਨਾਰਾਜ਼ ਹੋਇਆ। ਉਸ ਨੂੰ ਮਾਰਨਾ ਚਾਹਿਆ, (ਪਰ ਉਹ) ਹੱਥ ਨ ਆਇਆ।੧।

ਦੋਹਰਾ

ਤਿਹ ਹਜਰਤਿ ਮਾਰਨ ਚਹੈ ਹਾਥ ਨ ਆਵੈ ਨਿਤ।
ਰਾਤਿ ਦਿਵਸ ਜਾਗਤ ਉਠਤ ਬਸਤ ਸੋਵਤੇ ਚਿਤ। ੨।
ਸਾਹਜਹਾਂ ਜੂ ਪਲੰਘ ਪਰ ਸੋਤ ਉਠਿਯੋ ਬਰਾਇ।
ਦਰਿਯਾ ਖਾਂ ਕੋ ਮਾਰਿਯੋ ਕਰਿ ਕੈ ਕ੍ਰੋਰਿ ਉਪਾਇ। ੩।

ਚੌਪਈ

ਸੋਵਤ ਸਾਹਜਹਾਂ ਬਰਾਯੋ। ਜਾਗਤ ਹੁਤੀ ਬੇਗਮ ਸੁਨਿ ਪਾਯੋ।
ਚਿੰਤ ਕਰੀ ਸਤ੍ਰੁ ਕੋ ਮਾਰਿਯੋ। ਪਤ ਕੋ ਸੋਕ ਸੰਤਾਪ ਨਿਵਾਰਿਯੋ। ੪।

ਬੇਗਮ ਬਾਚ

ਟੂਬ ਪਾਵ ਹਜਰਤਹਿ ਜਗਾਯੋ। ਤੀਨ ਕੁਰਨਸੈ ਕਰਿ ਸਿਰ ਨ੍ਯਾਯੋ।
ਜੋ ਤੁਮ ਕਹਿਯੋ ਸੁ ਮੈ ਬੀਚਾਰਿਯੋ। ਦਰਿਯਾ ਖਾਂ ਕਹ ਜਾਨਹੁ ਮਾਰਿਯੋ। ੫।

ਦੋਹਰਾ

ਮੁਸਕਿਲ ਹਨਨ ਹਰੀਫ ਕੋ ਕਬਹੂ ਨ ਆਵੈ ਦਾਵ।
ਜੜ ਕੋ ਕਹਾ ਸੰਘਾਰਿਯੈ ਜਾ ਕੋ ਰਿਝਲ ਸੁਭਾਵ। ੬।

ਸੌਰਠਾ

ਸ੍ਯਾਨੀ ਸਖੀ ਬੁਲਾਇ ਪਠਈ ਮੰਤ੍ਰੁ ਸਿਖਾਇ ਕੈ।
ਦਰਿਆ ਖਾਂ ਕੋ ਜਾਇ ਲ੍ਯਾਵਹੁ ਚਰਿਤ ਬਨਾਇ ਕੈ। ੭।

ਚੌਪਈ

ਸ੍ਯਾਨੀ ਸਖੀ ਸਮਝ ਸਭ ਗਈ। ਦਰਿਯਾ ਖਾਂ ਕੋ ਜਾਤ ਗ੍ਰਿਹ ਭਈ।
ਗੋਸੇ ਬੈਠਿ ਸੁ ਮੰਤ੍ਰੁ ਬਤਾਯੋ। ਤਵ ਗ੍ਰਿਹ ਮੈ ਬੇਗਮਹਿ ਪਠਾਯੋ। ੮।

ਦੋਹਰਾ

ਰੂਪ ਤਿਹਾਰੋ ਹੋਰਿ ਕੈ ਬੇਗਮ ਰਹੀ ਲੁਭਾਇ।
ਹੋਤ ਤਿਹਾਰੋ ਮਿਲਨ ਕੇ ਮੋ ਕਹ ਦਯੋ ਪਠਾਇ। ੯।
ਹਜਰਤਿ ਤ੍ਰਿਯ ਕੋ ਚੋਰਿ ਚਿਤ ਕਹਾ ਫਿਰਤ ਹੋ ਐਠਿ।
ਬੇਗਿ ਬੁਲਾਯੋ ਬੇਗਮਹਿ ਚਲਹੁ ਦੇਗ ਮਹਿ ਬੈਠ। ੧੦।
ਛਾਰਿਯਾ ਉਰਦਾ ਬੇਗਨੀ ਖੋਜੇ ਜਹਾ ਅਨੇਕ।
ਪੰਖੀ ਫਟਕਿ ਸਕੈ ਨਹੀ ਪਹੁਚੈ ਮਨੁਖ ਨ ਏਕ। ੧੧।

ਦੌਹਰਾ

ਬਾਦਸ਼ਾਹ ਉਸ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਨਿੱਤ ਹੱਥ ਨਹੀਂ ਆਉਂਦਾ ਸੀ। ਇਹ ਗੱਲ ਰਾਤ ਦਿਨ, ਸੌਂਦਿਆਂ ਜਾਗਦਿਆਂ ਉਸ ਦੇ ਚਿਤ ਵਿਚ ਬਣੀ ਰਹਿੰਦੀ ਸੀ।^੨ ਸ਼ਾਹਜਹਾਨ ਪਲੰਘ ਤੇ ਸੁਤਿਆਂ ਸੁਤਿਆਂ ਬਰਤਾ ਉਠਦਾ ਸੀ ਕਿ 'ਅਨੇਕ ਯਤਨ ਕਰ ਕੇ ਦਰਿਆ ਖਾਂ ਨੂੰ ਮਾਰ ਦਿਓ'।^੩

ਚੌਪਈ

(ਇਕ ਰਾਤ) ਸੁਤਿਆਂ ਹੋਇਆਂ ਸ਼ਾਹਜਹਾਨ ਬਰਤਾਇਆ ਅਤੇ ਜਾਗਦੀ ਹੋਈ ਬੇਗਮ ਨੇ ਸੁਣ ਲਿਆ। (ਉਸ ਨੇ) ਸੋਚਿਆ ਕਿ ਵੈਰੀ ਨੂੰ ਮਾਰ ਕੇ ਪਤੀ ਦੇ ਦੁਖ ਅਤੇ ਸੰਤਾਪ ਨੂੰ ਦੂਰ ਕਰ ਦੇਣਾ ਚਾਹੀਦਾ ਹੈ।^੪

ਬੇਗਮ ਨੇ ਕਿਹਾ--

(ਉਸ ਨੇ) ਪੈਰ ਟੁੰਬ ਕੇ ਬਾਦਸ਼ਾਹ ਨੂੰ ਜਗਾਇਆ ਅਤੇ ਤਿੰਨ ਵਾਰ ਪ੍ਰਨਾਮ ਕਰ ਕੇ ਸਿਰ ਨਿਵਾਇਆ। ਜੇ ਤੁਸੀਂ ਕਿਹਾ ਹੈ ਉਹ ਮੈਂ ਸੋਚ ਲਿਆ ਹੈ ਕਿ ਦਰਿਆ ਖਾਂ ਨੂੰ ਜਾਨੇ ਮਾਰਨਾ ਹੈ।^੫

ਦੌਹਰਾ

(ਸੂਝਵਾਨ) ਵੈਰੀ ਨੂੰ ਮਾਰਨਾ ਔਖਾ ਹੈ (ਕਿਉਂਕਿ) ਉਹ ਕਦੇ ਵੀ ਦਾਓ ਵਿਚ ਨਹੀਂ ਫਸਦਾ। (ਪਰ) ਮੂਰਖ ਨੂੰ ਮਾਰਨਾ (ਕੀ ਔਖਾ ਹੈ) ਜਿਸ ਦਾ ਸੁਭਾ ਜਲਦੀ ਰੀਝ ਪੈਣ ਵਾਲਾ ਹੋਵੇ।^੬

ਸੌਰਠਾ

(ਬੇਗਮ ਨੇ) ਇਕ ਸਿਆਣੀ ਸਖੀ ਨੂੰ ਬੁਲਾਇਆ ਅਤੇ ਗੱਲ ਸਮਝਾ ਕੇ ਭੇਜਿਆ ਕਿ ਕੋਈ ਚਰਿਤ੍ਰ ਕਰ ਕੇ ਦਰਿਆ ਖਾਂ ਨੂੰ ਬੁਲਾ ਲਿਆਓ।^੭

ਚੌਪਈ

ਸਿਆਣੀ ਸਖੀ ਸਾਰੀ (ਗੱਲ) ਸਮਝ ਗਈ ਅਤੇ ਦਰਿਆ ਖਾਂ ਦੇ ਘਰ ਚਲੀ ਗਈ। (ਉਸ ਨੂੰ) ਇਕਾਤ ਵਿਚ ਬੈਠ ਕੇ ਗੱਲ ਦਸੀ ਕਿ ਤੇਰੇ ਘਰ ਵਿਚ (ਮੈਨੂੰ) ਬੇਗਮ ਨੇ ਭੇਜਿਆ ਹੈ।^੮

ਦੌਹਰਾ

ਤੁਹਾਡੇ ਰੂਪ ਨੂੰ ਵੇਖ ਕੇ ਬੇਗਮ ਲੁਭਾਇਮਾਨ ਹੋ ਗਈ ਹੈ। ਤੁਹਾਨੂੰ ਮਿਲਣ ਲਈ ਮੈਨੂੰ ਭੇਜਿਆ ਹੈ।^੯ ਹੇ ਹਜ਼ਰਤ! ਇਸਤਰੀ ਦਾ ਚਿਤ ਚੁਰਾ ਕੇ (ਤੁਸੀਂ) ਕਿਥੇ ਆਕੜੇ ਫਿਰਦੇ ਹੋ। ਬੇਗਮ ਨੇ ਜਲਦੀ ਬੁਲਾਇਆ ਹੈ, ਦੇਗ ਵਿਚ ਬੈਠ ਕੇ (ਉਥੇ) ਚਲੋ।^{੧੦} ਜਿਥੇ ਅਨੇਕ ਚੋਬਦਾਰ, ਸ਼ਸਤ੍ਰਧਾਰੀ ਅੰਗ ਰਖਿਅਕ ਇਸਤਰੀਆਂ ('ਉਰਦਾ ਬੇਗਨੀ') ਅਤੇ ਖੋਜੇ (ਖੁਸਰੋ) ਮੌਜੂਦ ਹਨ, ਜਿਥੇ ਨ ਪੰਛੀ ਫੜਕ ਸਕਦਾ ਹੈ ਅਤੇ ਨ ਹੀ ਕੋਈ ਮਨੁੱਖ ਪਹੁੰਚ ਸਕਦਾ ਹੈ।^{੧੧}

ਚੌਪਈ

ਕਾਹੂ ਦ੍ਰਿਸਟਿ ਤਹਾ ਜੋ ਪਰੈ। ਟੂਟ ਟੂਟ ਹਜਰਤਿ ਤਿਹ ਕਰੈ।
ਗ੍ਰਿਹ ਕੋ ਪਲਟਿ ਬਹੁਰਿ ਨਹਿ ਆਵੈ। ਹਨ੍ਯੋ ਭਾਂਗ ਕੇ ਭਾਰੇ ਜਾਵੈ। ੧੨।

ਦੋਹਰਾ

ਤਹਾ ਪਹੂਚਨ ਕੇ ਕਛੂ ਪੈਯਤੁ ਨਹੀ ਉਪਾਇ।
ਚਲਹੁ ਦੇਗ ਮੈ ਬੈਠਿ ਕੈ ਜਾ ਤੇ ਲਖ੍ਯੋ ਨ ਜਾਇ। ੧੩।

ਚੌਪਈ

ਬੇਗਮ ਜਬ ਤੇ ਤੁਮੈ ਨਿਹਾਰਿਯੋ। ਖਾਨ ਪਾਨ ਸਭ ਕਛੂ ਬਿਸਾਰਿਯੋ।
ਲਗਨ ਲਗੈ ਬਿਹਬਲ ਹੈ ਗਈ। ਗ੍ਰਿਹ ਕੋ ਛਾਡਿ ਦਿਵਾਨੀ ਭਈ। ੧੪।
ਸੀਸ ਫੂਲ ਸਿਰ ਪਰ ਜਬ ਧਾਰੈ। ਕੋਟਿ ਸੂਰ ਜਨੁ ਚੜੇ ਸਵਾਰੈ।
ਜਬ ਬਿਹਸਿ ਕੈ ਬਿਰੀ ਚਬਾਵੈ। ਦੇਖੀ ਪੀਕ ਕੰਠ ਮਹਿ ਜਾਵੈ। ੧੫।

ਦੋਹਰਾ

ਹਜਰਤਿ ਤਿਹ ਪੂਛੇ ਬਿਨਾ ਕਛੂ ਨ ਉਚਰਤ ਬੈਨ।
ਲਾਲ ਭਏ ਬਿਸਪਾਲ ਮਨ ਹੋਰਿ ਬਾਲ ਕੇ ਨੈਨ। ੧੬।
ਤਾ ਕੋ ਤੁਮਰੋ ਰੂਪ ਲਖਿ ਪੁਲਿਕਿ ਪਸੀਜ੍ਯੋ ਅੰਗ।
ਬੇਸੰਭਾਰ ਭੂਅ ਪੈ ਗਿਰੀ ਜਨੁ ਕਰਿ ਡਸ੍ਯੋ ਭੁਜੰਗ। ੧੭।
ਖਾਨ ਸੁਨਤ ਤ੍ਰਿਯ ਬਾਤ ਕੋ ਮਨ ਮਹਿ ਭਯੋ ਖੁਸਾਲ।
ਜ੍ਯੋ ਤੁਮ ਕਹੋ ਤਿਵੈ ਚਲੋ ਮਿਲੋ ਜਾਇ ਤਤਕਾਲ। ੧੮।

ਚੌਪਈ

ਯਹ ਜੜ ਬਾਤ ਸੁਨਤ ਹਰਖਯੋ। ਦੁਰਬਲ ਹੁਤੋ ਪੁਸਟ ਹੈ ਗਯੋ।
ਜੋ ਤੁਮ ਕਹੋ ਸੁ ਕਾਜ ਕਮੈਯੈ। ਬੇਗਮ ਸੀ ਭੋਗਨ ਕਹ ਪੈਯੈ। ੧੯।

ਦੋਹਰਾ

ਹਜਰਤਿ ਜਾ ਕੀ ਮੂਰਤਿ ਲਖਿ ਰਹਿਯੋ ਪ੍ਰੇਮ ਸੋ ਪਾਗ।
ਸੋ ਹਮ ਸੋ ਅਟਕਤ ਭਈ ਧੰਨ੍ਯ ਹਮਾਰੇ ਭਾਗ। ੨੦।

ਚੌਪਈ

ਯਹ ਸੁਨਿ ਭੇਦ ਚਿਤ ਮਹਿ ਰਾਖ੍ਯੋ। ਔਰ ਮਿਤ੍ਰ ਤਨ ਪ੍ਰਗਟ ਨ ਭਾਖ੍ਯੋ।
ਪ੍ਰਥਮ ਦੇਗ ਮੈ ਬਸਤ੍ਰ ਬਿਛਯੋ। ਤਾ ਮੈ ਬੈਠਿ ਆਪੁ ਪੁਨਿ ਗਯੋ। ੨੧।

ਚੌਪਈ

ਜੇ ਕੋਈ ਉਥੇ ਨਜ਼ਰ ਪੈ ਜਾਂਦਾ ਹੈ, ਤਾਂ ਬਾਦਸ਼ਾਹ ਉਸ ਦੇ ਟੋਟੇ ਟੋਟੇ ਕਰਵਾ ਦਿੰਦਾ ਹੈ। ਉਹ ਫਿਰ ਘਰ ਨੂੰ ਪਰਤ ਕੇ ਨਹੀਂ ਆਉਂਦਾ ਅਤੇ ਭੰਗ ਦੇ ਭਾੜੇ ਮਾਰਿਆ ਜਾਂਦਾ ਹੈ। ੧੨।

ਦੌਹਰਾ

ਉਥੇ ਪਹੁੰਚਣ ਦਾ ਕੋਈ ਉਪਾ ਨਹੀਂ ਸੁਝਦਾ। ਦੇਗ ਵਿਚ ਬੈਠ ਕੇ ਚਲੋ, ਤਾਂ ਜੋ ਵੇਖੇ ਨ ਜਾ ਸਕੇ। ੧੩।

ਚੌਪਈ

ਬੇਗਮ ਨੇ ਜਦੋਂ ਤੋਂ ਤੁਹਾਨੂੰ ਵੇਖਿਆ ਹੈ, ਖਾਣਾ ਪੀਣਾ ਸਭ ਕੁਝ ਭੁਲਾ ਦਿੱਤਾ ਹੈ। ਤੇ (ਤੁਹਾਡੇ) ਨਾਲ ਲਗਨ ਲਗ ਜਾਣ ਕਰ ਕੇ ਬਿਹਬਲ ਹੋ ਗਈ ਹੈ ਅਤੇ ਘਰ ਨੂੰ ਛੱਡ ਕੇ ਦਿਵਾਨੀ ਹੋ ਗਈ ਹੈ। ੧੪।

ਜਦੋਂ (ਉਹ) ਸਿਰ ਉਤੇ ਫੁਲ-ਚੌਕ ਧਾਰਨ ਕਰਦੀ ਹੈ ਤਾਂ ਮਾਨੋ ਕਰੋੜਾਂ ਸੂਰਜ ਚੜ੍ਹ ਪੈਂਦੇ ਹੋਣ। ਜਦੋਂ (ਉਹ) ਹਸ ਕੇ ਪਾਨ ਦਾ ਬੀੜਾ ਚਬਾਉਂਦੀ ਹੈ ਤਾਂ ਗਲੇ ਵਿਚੋਂ ਜਾਂਦੀ ਪੀਕ ਵਿਖਾਈ ਦਿੰਦੀ ਹੈ। ੧੫।

ਦੌਹਰਾ

ਹਜ਼ਰਤ (ਬਾਦਸ਼ਾਹ) ਉਸ ਦੇ ਪੁਛੇ ਬਿਨਾ ਕੋਈ ਗੱਲ ਨਹੀਂ ਕਹਿੰਦਾ। ਉਸ ਇਸਤਰੀ (ਬੇਗਮ) ਦੇ ਨੈਣਾਂ ਨੂੰ ਵੇਖ ਕੇ ਬਾਦਸ਼ਾਹ ('ਬਿਸਪਾਲ') ਮਨ ਵਿਚ ਲਾਲੋ ਲਾਲ ਹੋ ਜਾਂਦਾ ਹੈ। ੧੬।

ਤੇਰਾ ਰੂਪ ਵੇਖ ਕੇ ਉਸ ਦੇ ਅੰਗ ਅੰਗ ਪੁਲਕਿਤ ਹੋ ਕੇ ਪਸੀਜ ਗਏ ਹਨ। ਬੇਸੁਧ ਹੋ ਕੇ ਧਰਤੀ ਉਤੇ ਡਿਗ ਪਈ ਹੈ, ਮਾਨੋ ਸੱਪ ਨੇ ਡੰਗ ਮਾਰਿਆ ਹੋਵੇ। ੧੭।

ਦਰਿਆ ਖਾਂ (ਉਸ) ਇਸਤਰੀ ਦੀ ਗੱਲ ਸੁਣ ਕੇ ਮਨ ਵਿਚ ਬਹੁਤ ਪ੍ਰਸੰਨ ਹੋਇਆ। (ਕਹਿਣ ਲਗਿਆ) ਜਿਵੇਂ ਤੂੰ ਕਹੇਂਗੀ, ਉਸੇ ਤਰ੍ਹਾਂ ਚਲਾਂਗਾ (ਅਤੇ ਉਸ ਨੂੰ) ਜਾ ਕੇ ਤੁਰਤ ਮਿਲਾਂਗਾ। ੧੮।

ਚੌਪਈ

ਇਹ ਗੱਲ ਸੁਣ ਕੇ ਮੁਰਖ ਪ੍ਰਸੰਨ ਹੋ ਗਿਆ। (ਉਹ ਭਾਵੇਂ) ਲਿੱਸਾ ਸੀ, (ਪਰ ਇਸ ਗੱਲ ਕਰ ਕੇ) ਤਕੜਾ ਹੋ ਗਿਆ। (ਕਹਿਣ ਲਗਾ) ਜੇ ਤੂੰ ਕਹੇਂਗੀ ਉਹੀ ਕੰਮ ਕਰਾਂਗਾ। (ਹੁਣੇ) ਬੇਗਮ ਵਰਗੀ ਨੂੰ ਸਹਿਵਾਸ ਕਰਨ ਲਈ ਪ੍ਰਾਪਤ ਕਰਾਂਗਾ। ੧੯।

ਦੌਹਰਾ

(ਦਰਿਆ ਖਾਂ ਸੋਚਣ ਲਗਾ) ਬਾਦਸ਼ਾਹ ਜਿਸ ਦੀ ਸੂਰਤ ਵੇਖ ਕੇ ਪ੍ਰੇਮ ਵਿਚ ਮਗਨ ਹੋ ਜਾਂਦਾ ਹੈ, ਉਹ (ਬੇਗਮ) ਮੇਰੇ ਤੇ ਮੋਹਿਤ ਹੋ ਗਈ ਹੈ, ਮੇਰੇ ਧੰਨ ਭਾਗ ਹਨ। ੨੦।

ਚੌਪਈ

(ਉਸ ਨੇ) ਇਹ ਸੁਣ ਕੇ ਭੇਦ ਚਿਤ ਵਿਚ ਹੀ ਰਖਿਆ ਅਤੇ ਕਿਸੇ ਵੀ ਹੋਰ ਮਿਤਰ ਨੂੰ ਸਾਫ਼ ਨ ਦੱਸਿਆ। ਪਹਿਲਾਂ ਦੇਗ ਵਿਚ ਬਸਤ੍ਰ ਵਿਛਾਇਆ। ਫਿਰ ਉਸ ਵਿਚ ਆਪ ਬੈਠ ਕੇ ਗਿਆ। ੨੧।

ਦੋਹਰਾ

ਖਾਨ ਤਿਹਾਰੋ ਰੂਪ ਲਖਿ ਬੇਗਮ ਰਹੀ ਲੁਭਾਇ।
ਸਾਹਿਜਹਾਂ ਕੋ ਛਾਡਿ ਕੈ ਤੋ ਪਰ ਗਈ ਬਿਕਾਇ। ੨੨।

ਚੌਪਈ

ਤੋਨ ਪਠਾਨ ਦੇਗ ਮਹਿ ਡਾਰਿਸ। ਲੈ ਹਜਰਤਿ ਗ੍ਰਿਹ ਓਰ ਸਿਧਾਰਸ।
ਦੇਖਤ ਲੋਗ ਸਭੈ ਤਹ ਜਾਵੈ। ਵਾ ਕੋ ਭੇਦ ਨ ਕੋਊ ਪਾਵੈ। ੨੩।
ਲੈ ਬੇਗਮ ਕੇ ਪਾਸ ਉਤਾਰਿਯੋ। ਬੇਗਮ ਤਾ ਕੋ ਦਾਰਿਦ ਮਾਰਿਯੋ।
ਸਖੀ ਭੇਜ ਪਤਿ ਲਯੋ ਬੁਲਾਈ। ਕਾਨ ਲਾਗਿ ਕੈ ਬਾਤ ਜਤਾਈ। ੨੪।

ਦੋਹਰਾ

ਸਖੀ ਭੇਜਿ ਪਾਤਸਾਹ ਕੋ ਲੀਨੇ ਨਿਕਟ ਬੁਲਾਇ।
ਜੋ ਚਾਹੁ ਸੋ ਕੀਜਿਯੈ ਦੀਨੀ ਦੇਗ ਦਿਖਾਇ। ੨੫।

ਚੌਪਈ

ਜਬ ਬੇਗਮ ਕਹਿ ਚਰਿਤ ਬਖਾਨ੍ਯੋ। ਪ੍ਰਾਨ ਤੇ ਪ੍ਰਯਾਚੀ ਤਿਹ ਜਾਨ੍ਯੋ।
ਪੁਨਿ ਕਛੁ ਕਹਿਯੋ ਚਰਿਤ੍ਰਹਿ ਕਰਿਯੋ। ਪੁਛਿ ਕਾਜਿਯਹਿ ਯਾ ਕਹ ਮਰਿਯੋ। ੨੬।

ਦੋਹਰਾ

ਤਬ ਬੇਗਮ ਤਿਹ ਸਖੀ ਸੋ ਐਸੇ ਕਹਿਯੋ ਸਿਖਾਇ।
ਭੂਤ ਭਾਖਿ ਇਹ ਗਾਡਿਯਹੁ ਚੋਕ ਚਾਂਦਨੀ ਜਾਇ। ੨੭।

ਚੌਪਈ

ਤਿਹ ਤ੍ਰਿਯ ਲਏ ਹਨਨ ਕੋ ਆਵੈ। ਮੂਰਖ ਪਰਿਯੋ ਦੇਗ ਮੈ ਜਾਵੈ।
ਜਾਨੈ ਆਜੁ ਬੇਗਮਹਿ ਪੈਹੋ। ਕਾਮ ਕਲਾ ਤਿਹ ਸਾਥ ਕਮੈਹੋ। ੨੮।
ਲਏ ਦੇਗ ਕੋ ਆਵੈ ਕਹਾ। ਕਾਜੀ ਮੁਫਤੀ ਸਭ ਹੈ ਜਹਾ।
ਕੋਟਵਾਰ ਜਹ ਕਸਟ ਦਿਖਾਵੈ। ਬੈਠ ਚੌਤਰੇ ਨ੍ਯਾਉ ਚੁਕਾਵੈ। ੨੯।

ਸਖੀ ਬਾਚ

ਦੋਹਰਾ

ਭੂਤ ਏਕ ਇਹ ਦੇਗ ਮੈ ਕਹੁ ਕਾਜੀ ਕ੍ਯਾ ਨ੍ਯਾਇ।
ਕਹੋ ਤੋ ਯਾ ਕੋ ਗਾਡਿਯੈ ਕਹੋ ਤੇ ਦੇਉ ਜਰਾਇ। ੩੦।
ਤਬ ਕਾਜੀ ਐਸੇ ਕਹਿਯੋ ਸੁਨੁ ਸੁੰਦਰਿ ਮਮ ਬੈਨ।
ਯਾ ਕੋ ਜੀਯਤਹਿ ਗਾਡਿਯੈ ਛੁਟੈ ਕਿਸੁ ਹਨੈਨ। ੩੧।

ਦੌਹਰਾ

ਹੇ ਖਾਨ! ਤੇਰਾ ਰੂਪ ਵੇਖ ਕੇ ਬੇਗਮ ਲੋਭਾਇਮਾਨ ਹੋ ਗਈ ਹੈ। ਸ਼ਾਹਜਹਾਨ ਨੂੰ ਛੱਡ ਕੇ ਤੇਰੇ ਉਤੇ ਵਿਕ ਗਈ ਹੈ।੨੨।

ਚੌਪਈ

(ਸਖੀ ਨੇ) ਉਸ ਪਠਾਣ ਨੂੰ ਦੇਗ ਵਿਚ ਪਾਇਆ ਅਤੇ ਲੈ ਕੇ ਬਾਦਸ਼ਾਹ ਦੇ ਘਰ ਵਲ ਤੁਰ ਪਈ। ਉਸ (ਦੇਗ) ਨੂੰ ਸਾਰੇ ਲੋਕ ਵੇਖਦੇ ਜਾ ਰਹੇ ਸਨ, ਪਰ ਉਸ ਦਾ ਭੇਦ ਕੋਈ ਵੀ ਨ ਪਾ ਸਕਿਆ।੨੩।

(ਉਸ ਦੇਗ ਨੂੰ) ਲੈ ਕੇ ਬੇਗਮ ਦੇ ਕੋਲ ਜਾ ਉਤਾਰਿਆ। ਬੇਗਮ ਨੇ (ਸਖੀ ਦੀ) ਗਰੀਬੀ ਦੂਰ ਕਰ ਦਿੱਤੀ (ਅਰਥਾਤ-ਬਹੁਤ ਇਨਾਮ ਦਿੱਤਾ)। ਸਖੀ ਨੂੰ ਭੇਜ ਕੇ (ਬੇਗਮ ਨੇ) ਪਤੀ ਨੂੰ ਬੁਲਾ ਲਿਆ ਅਤੇ (ਉਸ ਦੇ) ਕੰਨਾਂ ਨਾਲ ਲਗ ਕੇ (ਸਾਰੀ) ਗੱਲ ਦਸ ਦਿੱਤੀ।੨੪।

ਦੌਹਰਾ

ਸਖੀ ਨੂੰ ਭੇਜ ਕੇ ਬਾਦਸ਼ਾਹ ਨੂੰ ਕੋਲ ਬੁਲਾ ਲਿਆ। (ਉਸ ਨੂੰ) ਦੇਗ ਵਿਖਾ ਕੇ (ਕਿਹਾ ਕਿ ਹੁਣ) ਜੋ ਚਾਹੋ, ਸੋ ਕਰੋ।੨੫।

ਚੌਪਈ

ਜਦ ਬੇਗਮ ਨੇ ਕਹਿ ਕੇ (ਆਪਣਾ ਕੀਤਾ) ਚਰਿਤ੍ਰ ਦਸਿਆ (ਤਾਂ ਬਾਦਸ਼ਾਹ ਨੇ) ਉਸ ਨੂੰ ਪ੍ਰਾਣਾਂ ਤੋਂ ਵੀ ਪਿਆਰੀ ਜਾਣਿਆ। ਫਿਰ (ਉਸ ਨੇ) ਕਿਹਾ ਕਿ ਕੁਝ ਹੋਰ ਚਰਿਤ੍ਰ ਕਰਨਾ ਚਾਹੀਦਾ ਹੈ ਅਤੇ ਕਾਜ਼ੀ ਨੂੰ ਪੁਛ ਕੇ ਇਸ ਨੂੰ ਮਾਰਨਾ ਚਾਹੀਦਾ ਹੈ।੨੬।

ਦੌਹਰਾ

ਤਦ ਬੇਗਮ ਨੇ ਉਸ ਸਖੀ ਨੂੰ ਇਸ ਤਰ੍ਹਾਂ ਸਿਖਾਇਆ ਕਿ ਇਸ ਨੂੰ ਭੂਤ ਕਹਿ ਕੇ ਚਾਂਦਨੀ ਚੌਕ ਵਿਚ ਗਡ ਦਿਓ।੨੭।

ਚੌਪਈ

ਉਹ ਸਖੀ (ਉਸ ਨੂੰ) ਮਾਰਨ ਲਈ ਲਿਆ ਰਹੀ ਸੀ ਅਤੇ (ਉਹ) ਮੂਰਖ ਦੇਗ ਵਿਚ ਪਿਆ ਹੋਇਆ ਜਾ ਰਿਹਾ ਸੀ। (ਉਹ) ਸਮਝ ਰਿਹਾ ਸੀ ਕਿ ਅਜ ਬੇਗਮ ਨੂੰ ਪ੍ਰਾਪਤ ਕਰਾਂਗਾ ਅਤੇ ਉਸ ਨਾਲ ਕਾਮ-ਕ੍ਰੀੜਾ ਕਰਾਂਗਾ।੨੮।

(ਉਹ ਸਖੀ) ਦੇਗ ਨੂੰ ਲੈ ਕੇ ਉਥੇ ਆ ਪਹੁੰਚੀ ਜਿਥੇ ਕਾਜ਼ੀ ਅਤੇ ਮੁਫਤੀ (ਕਾਜ਼ੀ ਦਾ ਮੁਨਸ਼ੀ) ਸਭ ਬੈਠੇ ਸਨ। ਜਿਥੇ ਕੋਤਵਾਲ ਚੌਬੂਤਰੇ ਉਤੇ ਬੈਠ ਕੇ ਨਿਆਂ ਚੁਕਾਉਣ ਲਈ ਦੰਡ ਦਿੰਦਾ ਸੀ।੨੯।

ਸਖੀ ਨੇ ਕਿਹਾ--

ਦੌਹਰਾ

ਹੇ ਕਾਜ਼ੀ! ਇਸ ਦੇਗ ਵਿਚ ਇਕ ਭੂਤ ਹੈ, (ਉਸ ਦਾ) ਕੀ ਨਿਆਂ ਕੀਤਾ ਜਾਏ। ਕਹੋ, ਤਾਂ ਇਸ ਨੂੰ ਗਡ ਦਿੱਤਾ ਜਾਏ ਜਾਂ ਕਹੋ ਤਾਂ ਸਾੜ ਦਿੱਤਾ ਜਾਏ। ੩੦। ਤਦ ਕਾਜ਼ੀ ਨੇ ਇੰਜ ਕਿਹਾ--ਹੇ ਸੁੰਦਰੀ! ਮੇਰੀ ਗੱਲ ਸੁਣ। ਇਸ ਨੂੰ ਜੀਉਂਦੇ ਜੀ ਗਡ ਦੇਣਾ ਚਾਹੀਦਾ ਹੈ। (ਜੇ ਇਸ ਨੂੰ) ਛੱਡ ਦੇਈਏ ਤਾਂ ਕਿਸੇ (ਹੋਰ) ਨੂੰ ਮਾਰ ਦੇਵੇਗਾ।੩੧।

ਕੋਟਵਾਰ ਕਾਜੀ ਜਬੈ ਮੁਫਤੀ ਆਯਸੁ ਕੀਨ।
 ਦੇਗ ਸਹਿਤ ਤਹ ਭੂਤ ਕਹਿ ਗਾਡਿ ਗੋਰਿ ਮਹਿ ਦੀਨ। ੩੨।
 ਜੀਤਿ ਰਹਿਯੋ ਦਲ ਸਾਹ ਕੋ ਗਯੋ ਖਜਾਨਾ ਖਾਇ।
 ਸੋ ਛਲ ਸੋ ਤ੍ਰਿਯ ਭੂਤ ਕਹਿ ਦੀਨੋ ਗੋਰਿ ਗਡਾਇ। ੩੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਿਆਸੀਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੮੨। ੧੪੭੫। ਅਫਜ਼ੀ।

ਦੋਹਰਾ

ਰਾਜੋਰੀ ਕੇ ਦੇਸ ਮੈ ਰਾਜਪੁਰੇ ਇਕ ਗਾਉ।
 ਤਹਾ ਏਕ ਗੂਜਰ ਬਸੈ ਰਾਜ ਮਲ ਤਿਹ ਨਾਉ। ੧।

ਚੌਪਈ

ਰਾਜੋ ਨਾਮ ਏਕ ਤਿਹ ਨਾਰੀ। ਸੁੰਦਰ ਅੰਗ ਬੰਸ ਉਜਯਾਰੀ।
 ਤਿਹ ਇਕ ਨਰ ਸੋ ਨੇਹ ਲਗਾਯੋ। ਗੂਜਰ ਭੇਦ ਤਬੈ ਲਖਿ ਪਾਯੋ। ੨।

ਜਾਰ ਲਖਯੋ ਗੂਜਰ ਮੁਹਿ ਜਾਨ੍ਯੋ। ਅਧਿਕ ਚਿਤ ਭੀਤਰ ਡਰ ਮਾਨ੍ਯੋ।
 ਛਾਡਿ ਗਾਵ ਤਿਹ ਅਨਤ ਸਿਧਾਯੋ। ਬਹੁਰਿ ਨ ਤਾ ਕੋ ਦਰਸੁ ਦਿਖਾਯੋ। ੩।

ਦੋਹਰਾ

ਰਾਜੋ ਬਿਛੁਰੇ ਯਾਰ ਕੇ ਚਿਤ ਮੈ ਭਈ ਉਦਾਸ।
 ਨਿਤਿ ਚਿੰਤਾ ਮਨ ਮੈ ਕਰੈ ਮੀਤ ਮਿਲਨ ਕੀ ਆਸ। ੪।

ਚੌਪਈ

ਯਹਿ ਸਭ ਭੇਦ ਗੂਜਰਹਿ ਜਾਨ੍ਯੋ। ਤਾ ਸੋ ਪ੍ਰਗਟ ਨ ਕਛੁ ਬਖਾਨ੍ਯੋ।
 ਚਿੰਤਾ ਯਹੇ ਕਰੀ ਮਨ ਮਾਹੀ। ਯਾ ਕੇ ਧਨ ਛੋਡੋ ਗ੍ਰਿਹ ਨਾਹੀ। ੫।

ਦੋਹਰਾ

ਪਤਿਯਾ ਲਿਖੀ ਬਨਾਇ ਕੈ ਤਵਨ ਮੀਤ ਕੇ ਨਾਮ।
 ਏਕ ਅਤਿਬ ਕੋ ਹਾਥ ਦੈ ਪਨੀ ਤ੍ਰਿਯਾ ਕੇ ਧਾਮ। ੬।

ਚੌਪਈ

ਜਬ ਪਤਿਯਾ ਤਿਨ ਛੋਰਿ ਬਚਾਈ। ਮੀਤ ਨਾਮ ਸੁਨਿ ਕੰਠ ਲਗਾਈ।
 ਯਹੈ ਯਾਰਿ ਲਿਖਿ ਤਾਹਿ ਪਠਾਯੋ। ਤੁਮ ਬਿਨੁ ਅਧਿਕ ਕਸਟ ਹਮ ਪਾਯੋ। ੭।

ਪਤਿਯਾ ਮੈ ਲਿਖਿ ਯਹੈ ਪਠਾਯੋ। ਤੁਮ ਬਿਨੁ ਹਮ ਸਭ ਕਿਛੁ ਬਿਸਰਾਯੋ।
 ਹਮਰੀ ਸੁਧਿ ਆਪਨ ਤੁਮ ਲੀਜਹੁ। ਕਛੁ ਧਨੁ ਕਾਢਿ ਪਠੈ ਮੁਹਿ ਦੀਜਹੁ। ੮।

ਕਾਜੀ ਦੇ ਮੁਫਤੀ ਨੇ ਜਦੋਂ ਕੋਤਵਾਲ ਨੂੰ ਆਗਿਆ ਦਿੱਤੀ ਤਾਂ ਉਸ ਨੂੰ ਭੂਤ ਕਹਿ ਕੇ ਦੇਗ ਸਮੇਤ ਕਬਰ ਵਿਚ ਦਬ ਦਿੱਤਾ।੩੨। ਬਾਦਸ਼ਾਹ ਦਾ ਦਲ ਜਿੱਤ ਗਿਆ ਅਤੇ ਖਜ਼ਾਨੇ ਨੂੰ ਲੁਟ ਕੇ ਲੈ ਗਿਆ, ਉਸ ਨੂੰ ਇਸਤਰੀ ਨੇ ਭੂਤ ਕਹਿ ਕੇ ਕਬਰ ਵਿਚ ਦਬਵਾ ਦਿੱਤਾ।੩੩।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੮੨। ੧੪੭੫। ਚਲਦਾ।

ਦੌਹਰਾ

ਰਾਜੇਰੀ ਦੇਸ (ਰਿਆਸਤ) ਵਿਚ ਰਾਜਪੁਰ ਨਾਂ ਦਾ ਇਕ ਪਿੰਡ ਸੀ। ਉਥੇ ਇਕ ਗੁਜਰ ਰਹਿੰਦਾ ਸੀ ਜਿਸ ਦਾ ਨਾਂ ਰਾਜ ਮੱਲ ਸੀ।੧।

ਚੌਪਈ

ਉਸ ਦੀ ਰਾਜੇ ਨਾਂ ਦੀ ਇਕ ਇਸਤਰੀ ਸੀ ਜੋ ਸੁੰਦਰ ਸ਼ਰੀਰ ਅਤੇ ਉਜਲੇ ਬੰਸ ਵਾਲੀ ਸੀ। ਉਸ ਨੇ ਇਕ ਬੰਦੇ ਨਾਲ ਪ੍ਰੇਮ ਪਾਲ ਲਿਆ। ਤਦੋਂ ਗੁਜਰ ਇਸ ਭੇਦ ਨੂੰ ਜਾਣ ਗਿਆ।੨।

ਯਾਰ ਨੇ ਸਮਝ ਲਿਆ ਕਿ ਗੁਜਰ ਮੈਨੂੰ ਜਾਣ ਗਿਆ ਹੈ। ਉਸ ਨੇ ਮਨ ਵਿਚ ਬਹੁਤ ਡਰ ਮੰਨਿਆ। ਉਹ ਪਿੰਡ ਛੱਡ ਕੇ ਕਿਤੇ ਹੋਰ ਚਲਾ ਗਿਆ ਅਤੇ ਫਿਰ ਉਸ ਨੂੰ ਆਪਣੀ ਸ਼ਕਲ ਨ ਵਿਖਾਈ।੩।

ਦੌਹਰਾ

ਯਾਰ ਦੇ ਵਿਛੜਨ ਕਰ ਕੇ ਰਾਜੇ ਚਿਤ ਵਿਚ ਉਦਾਸ ਹੋ ਗਈ। ਮਿਤਰ ਨੂੰ ਮਿਲਣ ਦੀ ਆਸ ਵਿਚ ਨਿੱਤ ਮਨ ਵਿਚ ਸੋਚਦੀ।੪।

ਚੌਪਈ

ਇਹ ਸਾਰਾ ਭੇਦ ਗੁਜਰ ਵੀ ਸਮਝ ਗਿਆ, ਪਰ ਉਸ ਨੂੰ ਸਾਫ਼ ਤੌਰ ਤੇ ਕੁਝ ਨ ਆਖਿਆ। ਉਸ ਨੇ ਮਨ ਵਿਚ ਇਹ ਸੋਚ ਕੀਤੀ ਕਿ ਇਸ ਦੇ ਘਰ ਵਿਚ ਕੋਈ ਧਨ ਨਹੀਂ ਰਹਿਣ ਦਿਆਂਗਾ।੫।

ਦੌਹਰਾ

ਉਸ (ਗੁਜਰ) ਨੇ ਉਸ ਦੇ ਮਿਤਰ ਦੇ ਨਾਂ ਤੇ ਇਕ ਚਿੱਠੀ ਲਿਖੀ ਅਤੇ ਇਕ ਸਾਧ ਦੇ ਹੱਥ ਦੇ ਕੇ (ਉਸ) ਇਸਤਰੀ ਦੇ ਘਰ ਭੇਜ ਦਿੱਤੀ। ੬।

ਚੌਪਈ

ਜਦ ਉਸ ਨੇ ਸਾਰੀ ਚਿੱਠੀ ਖੋਲ੍ਹ ਕੇ ਪੜ੍ਹਵਾਈ ਤਾਂ ਮਿਤਰ ਦਾ ਨਾਂ ਸੁਣ ਕੇ ਗਲ ਨਾਲ ਲਾ ਲਈ। ਯਾਰ ਨੇ ਉਸ ਨੂੰ ਇਹ ਲਿਖ ਭੇਜਿਆ ਕਿ ਤੇਰੇ ਬਿਨਾ ਮੈਂ ਬਹੁਤ ਦੁਖ ਪਾਇਆ ਹੈ।੭।

ਚਿੱਠੀ ਵਿਚ ਇਹ ਵੀ ਲਿਖ ਭੇਜਿਆ ਕਿ ਤੇਰੇ ਬਿਨਾ ਮੈਂ ਸਭ ਕੁਝ ਭੁਲਾ ਦਿੱਤਾ ਹੈ। ਮੇਰੀ ਸੁਰਤ ਤੂੰ ਆਪ ਲੈ ਅਤੇ ਕੁਝ ਧਨ ਕਢ ਕੇ ਮੈਨੂੰ ਭੇਜ।੮।

ਦੋਹਰਾ

ਸੁਨਤ ਬਾਤ ਮੂਰਖ ਤ੍ਰਿਯਾ ਚਿਤ ਮੈ ਭਈ ਪ੍ਰਸੰਨ੍ਯ।
ਮੀਤ ਚਿਤਾਰਿਯੋ ਆਜੁ ਮੁਹਿ ਧਰਨੀ ਤਲਹੋ ਧੰਨ੍ਯ। ੯।

ਚੌਪਈ

ਭੋਜਿ ਕਾਹੂ ਤ੍ਰਿਯ ਇਹੈ ਸਿਖਾਯੋ। ਲਿਖਿ ਪਤਿਯਾ ਮੈ ਯਹੈ ਪਠਾਯੋ।
ਪ੍ਰਾਤ ਸਮੈ ਪਿਛਵਾਰੇ ਐਹੋ। ਦੁਹੁ ਹਾਥ ਭਏ ਤਾਲ ਬਜੈਹੋ। ੧੦।

ਜਬ ਤਾਰੀ ਸ੍ਰਵਨਨ ਸੁਨਿ ਪੈਯਹੁ। ਤੁਰਤੁ ਤਹਾ ਆਪਨ ਉਠਿ ਐਯਹੁ।
ਕਾਂਧ ਉਪਰਿ ਕਰਿ ਥੈਲੀ ਲੈਯਹੁ। ਮੇਰੇ ਕਹਿਯੋ ਮਾਨਿ ਤ੍ਰਿਯ ਲੈਯਹੁ। ੧੧।
ਪ੍ਰਾਤ ਸਮੈ ਤਾਰੀ ਤਿਨ ਕਰੀ। ਸੁ ਧੁਨਿ ਕਾਨ ਤ੍ਰਿਯਾ ਕੇ ਪਰੀ।
ਥੈਲੀ ਕਾਂਧ ਉਪਰਿ ਕਰਿ ਡਾਰੀ। ਭੇਦ ਨ ਲਖ੍ਯੋ ਦੈਵ ਕੀ ਮਾਰੀ। ੧੨।

ਦੋਹਰਾ

ਯੋ ਹੀ ਬਾਰ ਛਿ ਸਾਤ ਕਰਿ ਲਯੋ ਦਰਬੁ ਸਭ ਛੀਨ।
ਭੇਦ ਨ ਮੂਰਖ ਤਿਯ ਲਖ੍ਯੋ ਕਹਾ ਜਤਨ ਇਹ ਕੀਨ। ੧੩।

ਚੌਪਈ

ਯਾਹੀ ਜਤਨ ਸਕਲ ਧਨ ਹਰਿਯੋ। ਰਾਨੀ ਹੁਤੇ ਰੰਕ ਤਹ ਕਰਿਯੋ।
ਹਾਥ ਮਿਤ੍ਰ ਕੇ ਦਰਬੁ ਨ ਆਯੋ। ਨਾਹਕ ਅਪਨੇ ਮੂੰਡ ਮੁੰਡਾਯੋ। ੧੪। ੧।

ਇਤਿ ਸ੍ਰੀ ਚਰਿਤ੍ਰ ਪ੍ਰਕਾਸ਼ਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤਿਰਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੮੩। ੧੪੮੯। ਅਫਜ਼ੂ।

ਦੋਹਰਾ

ਮਹਾਰਾਸਟ੍ਰ ਕੇ ਦੇਸ ਮੈ ਮਹਾਰਾਸਟ੍ਰ ਪਤਿ ਰਾਵ।
ਦਰਬੁ ਬਟਾਵੈ ਗੁਨਿ ਜਨਨ ਕਰਤ ਕਬਿਨ ਕੇ ਭਾਵ। ੧।

ਚੌਪਈ

ਇੰਦ੍ਰ ਮਤੀ ਤਾ ਕੀ ਪਟਰਾਨੀ। ਸੁੰਦਰਿ ਸਕਲ ਭਵਨ ਮੈ ਜਾਨੀ।
ਅਤਿ ਰਾਜਾ ਤਾ ਕੇ ਬਸਿ ਰਹੈ। ਜੋ ਵਹੁ ਕਹੈ ਵਹੈ ਨ੍ਰਿਪ ਕਹੈ। ੨।

ਦੋਹਰਾ

ਮੋਹਨ ਸਿੰਘ ਸਪੁਤ ਸਭ ਦ੍ਰਾਵੜ ਦੇਸਹਿ ਏਸ।
ਮਹਾਰਾਸਟ੍ਰ ਪਤਿ ਨਗਰ ਮੈ ਗਯੋ ਅਥਿਤ ਕੇ ਭੇਸ। ੩।

ਦੋਹਰਾ

(ਇਹ) ਗੱਲ ਸੁਣ ਕੇ ਮੂਰਖ ਇਸਤਰੀ ਮਨ ਵਿਚ ਬਹੁਤ ਪ੍ਰਸੰਨ ਹੋ ਗਈ। (ਸੋਚਣ ਲਗੀ ਕਿ) ਅਜ ਮਿਤਰ ਨੇ ਮੈਨੂੰ ਯਾਦ ਕੀਤਾ ਹੈ, (ਮੈਂ) ਧਰਤੀ ਉਤੇ ਧੰਨ ਹਾਂ।੯।

ਚੌਪਈ

ਕਿਸੇ ਨੂੰ ਭੇਜ ਕੇ ਇਸਤਰੀ ਨੂੰ ਇਹ ਸਮਝਾਇਆ ਅਤੇ ਚਿੱਠੀ ਵਿਚ ਵੀ ਇਹ ਲਿਖ ਭੇਜਿਆ ਕਿ ਪ੍ਰਭਾਤ ਵੇਲੇ ਪਿਛਲੇ ਪਾਸੇ ਆਵਾਂਗਾ ਅਤੇ ਦੋਹਾਂ ਹੱਥਾਂ ਨਾਲ ਤਾੜੀ ਵਜਾਵਾਂਗਾ।੧੦।

ਜਿਸ ਵੇਲੇ (ਤੂੰ) ਕੰਨਾਂ ਨਾਲ ਤਾੜੀ (ਦੀ ਆਵਾਜ਼) ਸੁਣੇਗੀ ਤਾਂ ਤੁਰੰਤ ਆਪ ਉਠ ਕੇ ਉਥੇ ਆ ਜਾਈਂ। ਕੰਧ ਉਪਰ ਥੈਲੀ ਲਿਆ ਕੇ ਰਖ ਦੇਈਂ। ਹੇ ਇਸਤਰੀ! ਮੇਰਾ ਕਿਹਾ ਮੰਨ ਲਈਂ।੧੧।

ਸਵੇਰ ਵੇਲੇ ਉਸ ਨੇ ਤਾੜੀ ਵਜਾਈ। ਉਸ ਦੀ ਆਵਾਜ਼ ਇਸਤਰੀ ਦੇ ਕੰਨਾਂ ਵਿਚ ਪਈ। (ਉਸ ਨੇ) ਥੈਲੀ ਕੰਧ ਉਪਰ ਰਖ ਦਿੱਤੀ। ਪਰ ਦੈਵ ਦੀ ਮਾਰੀ ਨੇ ਭੇਦ ਨੂੰ ਨ ਸਮਝਿਆ।੧੨।

ਦੋਹਰਾ

ਇਸ ਤਰ੍ਹਾਂ ਛੇ ਸੱਤ ਵਾਰ ਕਰ ਕੇ (ਉਸ ਇਸਤਰੀ ਤੋਂ) ਸਾਰਾ ਧਨ ਹਥਿਆ ਲਿਆ। ਉਸ ਮੂਰਖ ਇਸਤਰੀ ਨੇ ਭੇਦ ਨੂੰ ਨ ਸਮਝਿਆ ਕਿ ਇਸ (ਪਤੀ) ਨੇ ਕੀ ਯਤਨ ਕੀਤਾ ਹੈ।੧੩।

ਚੌਪਈ

ਇਸ ਯਤਨ ਨਾਲ (ਉਸ ਗੁਜਰ ਨੇ) ਸਾਰਾ ਧਨ ਹਰ ਲਿਆ। ਰਾਣੀ ਹੁੰਦੀ ਨੂੰ ਗਰੀਬ ਕਰ ਦਿੱਤਾ। (ਉਹ) ਧਨ ਮਿਤਰ ਦੇ ਹੱਥ ਨ ਆਇਆ। ਵਿਅਰਥ ਵਿਚ ਆਪਣਾ ਸਿਰ ਮੁੰਨਵਾ ਲਿਆ। ੧੪।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੂਰਬ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੩ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੮੩। ੧੪੮੯। ਚਲਦਾ।*

ਦੋਹਰਾ

ਮਹਾਰਾਸ਼ਟਰ ਦੇਸ ਵਿਚ ਇਕ ਮਹਾਰਾਸ਼ਟਰ ਪਤੀ (ਨਾਂ) ਦਾ ਰਾਜਾ ਸੀ। ਉਹ ਗੁਣਵਾਨਾਂ ਨੂੰ ਧਨ ਵੰਡਦਾ ਸੀ ਅਤੇ ਕਵੀਆਂ ਨਾਲ ਸਨੇਹ ਕਰਦਾ ਸੀ।੧।

ਚੌਪਈ

ਉਸ ਦੀ ਇੰਦ੍ਰ ਮਤੀ ਨਾਂ ਦੀ ਪਟਰਾਣੀ ਸੀ। ਉਹ ਸਾਰਿਆਂ ਲੋਕਾਂ ਵਿਚ ਸੁੰਦਰ ਜਾਣੀ ਜਾਂਦੀ ਸੀ। ਰਾਜਾ ਉਸ ਦੇ ਬਹੁਤ ਵਸ ਵਿਚ ਰਹਿੰਦਾ ਸੀ। ਜੋ ਉਹ ਕਹਿੰਦੀ ਸੀ, ਰਾਜਾ ਉਹੀ ਕੁਝ ਕਹਿੰਦਾ ਸੀ।੨।

ਦੋਹਰਾ

ਸਾਰੇ ਦ੍ਰਾਵੜ ਦੇਸ ਦੇ ਰਾਜੇ ਦਾ ਪੁੱਤਰ ਮੋਹਨ ਸਿੰਘ ਮਹਾਰਾਸ਼ਟਰ ਪਤੀ ਦੇ ਨਗਰ ਵਿਚ ਜੋਗੀ ('ਅਥਿਤ') ਦੇ ਭੋਸ ਵਿਚ ਗਿਆ।੩।

ਚੌਪਈ

ਜਬ ਰਾਨੀ ਤਿਹ ਓਰ ਨਿਹਾਰਿਯੋ। ਯਹੈ ਆਪਨੇ ਹਿਦੈ ਬਿਚਾਰਿਯੋ।
ਜੋਗਿਨ ਯਹ ਰਾਜਾ ਸੋ ਲਹਿਯੈ। ਭੋਜਿ ਮਾਨੁਖਨ ਯਾ ਕੋ ਗਹਿਯੈ। ੪।

ਦੋਹਰਾ

ਭੋਜਿ ਮਾਨੁਖਨ ਗਹਿ ਲਯੋ ਲੀਨੋ ਧਾਮ ਬੁਲਾਇ।
ਦੁਹਿਤਾ ਦਈ ਬਿਵਾਹਿ ਕੈ ਜਾਨਿ ਦੇਸ ਕੋ ਰਾਇ। ੫।
ਬਚਨ ਸੁਨਤ ਨ੍ਰਿਪ ਰਿਸਿ ਭਰਿਯੋ ਛੋਡਿ ਰਾਮ ਕੇ ਜਾਪ।
ਦੁਹਿਤਾ ਦਈ ਬਿਵਾਹਿ ਤਿਹ ਜਾ ਕੈ ਮਾਇ ਨ ਬਾਪ। ੬।

ਰਾਜਾ ਬਾਚ

ਚੌਪਈ

ਮਾਇ ਨ ਬਾਪ ਜਾਨਿਯਤ ਜਾ ਕੋ। ਦੁਹਿਤਾ ਕਹੂ ਦੀਜਿਯਤ ਤਾ ਕੋ।
ਯਾ ਕੋ ਅਬੈ ਬਾਂਧਿ ਕਰਿ ਮਾਰੋ। ਰਾਨੀ ਦੁਹਤਾ ਸਹਿਤ ਸੰਘਾਰੋ। ੭।
ਰਾਨੀ ਬਚਨ ਸੁਨਤ ਡਰਿ ਗਈ। ਚੀਨਤ ਕਛੂ ਉਪਾਇ ਨ ਭਈ।
ਜਾ ਤੇ ਜਾਮਾਤਾ ਨਹਿ ਮਰਿਯੈ। ਸੁਤਾ ਸਹਿਤ ਇਹ ਜਿਯਤ ਨਿਕਰਿਯੈ। ੮।
ਰਾਨੀ ਏਕ ਮੰਗਾਇ ਪਿਟਾਰੋ। ਦੁਹੰਅਨ ਦੁਹੰ ਕਨਾਰੇ ਡਾਰੋ।
ਏਕ ਪਿਟਾਰੋ ਔਰ ਮੰਗਾਯੋ। ਵਹ ਪਿਟਾਰ ਤਿਹ ਭੀਤਰ ਪਾਯੋ। ੯।

ਦੋਹਰਾ

ਅੰਤਰ ਹੂੰ ਕੇ ਪਿਟਾਰ ਮੈ ਡਾਰੇ ਰਤਨ ਅਪਾਰ।
ਤਿਹ ਵਕਨੋ ਦੈ ਦੁਤਿਯ ਮੈ ਦਈ ਮਿਠਾਈ ਡਾਰਿ। ੧੦।

ਚੌਪਈ

ਦੁਤਿਯ ਪਿਟਾਰ ਮਿਠਾਈ ਡਾਰੀ। ਵਹ ਪਿਟਾਰ ਨਹਿ ਦੇਤ ਦਿਖਾਰੀ।
ਸਭ ਕੇ ਦ੍ਰਿਸ਼ਟਿ ਸਿਰੀਨੀ ਆਵੈ। ਤਾ ਕੋ ਭੇਦ ਨ ਕੋਉ ਪਾਵੈ। ੧੧।
ਪਠੇ ਚੇਰਿ ਯਹ ਨ੍ਰਿਪਤਿ ਬੁਲਾਯੋ। ਗਹਿ ਬਹਿਯਾ ਸਭ ਸਦਨ ਦਿਖਾਯੋ।
ਹਮ ਕਾ ਤੁਮ ਤੇ ਨੈਕ ਨ ਡਰਿ ਹੈ। ਬਿਨੁ ਤਵ ਕਹੇ ਸਗਾਈ ਕਰਿ ਹੈ। ੧੨।

ਰਾਨੀ ਬਾਚ

ਦੋਹਰਾ

ਚਿਤ ਕੋ ਸੋਕ ਨਿਵਾਰਿ ਕੈ ਰਾਵ ਕਚਹਿਰੀ ਜਾਹੁ।
ਤਵ ਹਿਤ ਧਰੀ ਬਨਾਇ ਕੈ ਚਲਹੁ ਮਿਠਾਈ ਖਾਹੁ। ੧੩।

ਚੌਪਈ

ਜਦ ਰਾਣੀ ਨੇ ਉਸ ਵਲ ਵੇਖਿਆ ਤਾਂ ਆਪਣੇ ਮਨ ਵਿਚ ਵਿਚਾਰ ਕੀਤਾ ਕਿ ਰਾਜੇ ਤੋਂ ਇਹ ਜੋਗੀ ਲਛਮੀ ਲੈਣਾ ਚਾਹੀਦਾ ਹੈ ਅਤੇ ਬੰਦੇ ਭੇਜ ਕੇ ਇਸ ਨੂੰ ਪਕੜਵਾ ਲੈਣਾ ਚਾਹੀਦਾ ਹੈ।੪।

ਦੋਹਰਾ

ਬੰਦਿਆਂ ਨੂੰ ਭੇਜ ਕੇ (ਉਸ ਨੂੰ) ਪਕੜਵਾ ਲਿਆ ਅਤੇ ਘਰ ਬੁਲਾ ਲਿਆ। (ਉਸ ਨੂੰ) (ਕਿਸੇ) ਦੇਸ ਦਾ ਰਾਜਾ ਸਮਝ ਕੇ ਆਪਣੀ ਲੜਕੀ ਵਿਆਹ ਦਿੱਤੀ।੫। ਇਹ ਗੱਲ ਸੁਣ ਕੇ ਰਾਜਾ ਰਾਮ ਨਾਮ ਦਾ ਜਾਪ ਛਡ ਕੇ ਕ੍ਰੋਧ ਨਾਲ ਭਰ ਗਿਆ (ਅਤੇ ਕਹਿਣ ਲਗਾ ਕਿ ਉਸ ਨੂੰ) ਲੜਕੀ ਵਿਆਹ ਦਿੱਤੀ ਹੈ ਜਿਸ ਦੀ ਨ ਕੋਈ ਮਾਂ ਹੈ ਅਤੇ ਨ ਪਿਓ।੬।

ਰਾਜੇ ਨੇ ਕਿਹਾ--

ਚੌਪਈ

ਜਿਸ ਦੇ ਮਾਂ ਪਿਓ ਦਾ ਪਤਾ ਨਹੀਂ, ਉਸ ਨੂੰ ਕਿਸ ਲਈ ਆਪਣੀ ਲੜਕੀ ਵਿਆਹ ਰਹੀ ਹੈ। ਇਸ (ਜੋਗੀ) ਨੂੰ ਹੁਣ ਬੰਨ੍ਹ ਕੇ ਮਾਰ ਦਿਓ ਅਤੇ ਰਾਣੀ ਨੂੰ ਲੜਕੀ ਸਹਿਤ ਖਤਮ ਕਰ ਦਿਓ।੭।

ਰਾਣੀ ਇਹ ਬੋਲ ਸੁਣ ਕੇ ਡਰ ਗਈ। ਉਸ ਨੂੰ ਕੋਈ ਉਪਾਏ ਸੁਝ ਨਹੀਂ ਸੀ ਰਿਹਾ ਜਿਸ (ਉਪਾਏ) ਨਾਲ ਜਵਾਈ ਨੂੰ ਨ ਮਾਰਿਆ ਜਾਏ ਅਤੇ ਲੜਕੀ ਸਮੇਤ ਇਹ ਜੀਉਂਦਾ ਨਿਕਲ ਜਾਏ।੮।

ਰਾਣੀ ਨੇ ਇਕ ਪਿਟਾਰਾ ਮੰਗਵਾਇਆ ਅਤੇ ਦੋਹਾਂ ਨੂੰ ਦੋਹਾਂ ਸਿਰਿਆਂ ਉਤੇ ਬਿਠਾ ਦਿੱਤਾ। ਇਕ ਪਿਟਾਰਾ ਹੋਰ ਮੰਗਵਾਇਆ ਅਤੇ ਉਹ ਪਿਟਾਰਾ ਉਸ ਪਿਟਾਰੇ ਵਿਚ ਰਖਵਾ ਦਿੱਤਾ।੯।

ਦੋਹਰਾ

ਅੰਦਰਲੇ ਪਿਟਾਰੇ ਵਿਚ ਬਹੁਤ ਸਾਰੇ ਰਤਨ ਪਾ ਦਿੱਤੇ। ਉਸ ਨੂੰ ਢਕਣਾ ਦੇ ਕੇ ਦੂਜੇ ਵਿਚ ਮਠਿਆਈ ਪਾ ਦਿੱਤੀ।੧੦।

ਚੌਪਈ

ਦੂਜੇ ਪਿਟਾਰੇ ਵਿਚ ਮਠਿਆਈ ਪਾ ਦਿੱਤੀ (ਜਿਸ ਕਰ ਕੇ) ਉਹ (ਅੰਦਰਲਾ) ਪਿਟਾਰਾ ਵਿਖਾਈ ਨਹੀਂ ਦਿੰਦਾ ਸੀ। ਸਭ ਨੂੰ ਮਠਿਆਈ ਹੀ ਨਜ਼ਰ ਆਉਂਦੀ। ਉਸ ਦੇ ਭੇਦ ਨੂੰ ਕੋਈ ਨ ਸਮਝ ਸਕਿਆ।੧੧।

ਉਸ (ਰਾਣੀ) ਨੇ ਦਾਸੀ ਭੇਜ ਕੇ ਰਾਜੇ ਨੂੰ ਬੁਲਾਇਆ ਅਤੇ ਬਾਂਹ ਪਕੜ ਕੇ ਸਾਰਾ ਮਹੱਲ ਵਿਖਾਇਆ। ਕੀ ਸਾਨੂੰ ਤੁਹਾਡਾ ਜ਼ਰਾ ਜਿੰਨਾ ਵੀ ਡਰ ਨਹੀਂ ਹੈ ਕਿ ਤੁਹਾਡੇ ਕਹੇ ਬਿਨਾ (ਅਸੀਂ) ਮੰਗਣੀ ਕਰ ਦਿੱਤੀ ਹੈ।੧੨।

ਰਾਣੀ ਨੇ ਕਿਹਾ--

ਦੋਹਰਾ

ਹੇ ਰਾਜਨ! ਮਨ ਦਾ ਦੁਖ ਦੂਰ ਕਰ ਕੇ ਕਚਹਿਰੀ (ਦਰਬਾਰ) ਵਿਚ ਜਾਓ। (ਮੈਂ) ਤੁਹਾਡੇ ਲਈ ਮਠਿਆਈ ਬਣਾਈ ਹੈ, ਚਲ ਕੇ ਉਸ ਨੂੰ ਖਾਓ।੧੩।

ਚੌਪਈ

ਛੋਰਿ ਪਿਟਾਰਿ ਪਕਵਾਨ ਖਵਾਯੋ। ਵਹ ਕਛੁ ਭੇਦ ਰਾਇ ਨਹਿ ਪਾਯੋ।
ਪੁਨਿ ਇਹ ਕਹਿਯੋ ਦਾਨ ਕਰਿ ਦੀਜੈ। ਮੇਰੇ ਕਹਿਯੋ ਮਾਨ ਨ੍ਰਿਪ ਲੀਜੈ। ੧੪।

ਜਬ ਪਿਟਾਰ ਤਿਹ ਛੋਰਿ ਦਿਖਾਯੋ। ਅਤਿ ਡਰ ਜਾਮਾਤਾ ਮਨ ਆਯੋ।
ਅਬ ਹੀ ਮੋਕਹ ਪਕਰਿ ਨਿਕਰਿ ਹੈ। ਬਹੁਰੇ ਬਾਂਧਿ ਮਾਰਹੀ ਡਰਿ ਹੈ। ੧੫।

ਹੋ ਇਹ ਠੋਰ ਆਨ ਤ੍ਰਿਯ ਮਾਰਿਯੋ। ਅਬ ਉਪਾਇ ਕ੍ਰਯਾ ਕਰੇ ਬਿਚਾਰਿਯੋ।
ਕਾ ਸੋ ਕਹੋ ਸੰਗ ਕੋਊ ਨਾਹੀ। ਇਹ ਚਿੰਤਾ ਤਾ ਕੇ ਮਨ ਮਾਹੀ। ੧੬।

ਦੋਹਰਾ

ਸਸਤ੍ਰ ਅਸਤ੍ਰ ਘੋਰਾ ਨਹੀ ਸਾਥੀ ਸੰਗ ਨ ਕੋਇ।
ਅਤਿ ਮੁਸਕਿਲ ਮੇ ਕੋ ਬਨੀ ਕਰਤਾ ਕਰੈ ਸੁ ਹੋਇ। ੧੭।
ਸਾਥੀ ਕੋਊ ਸੰਗ ਨਹੀ ਕਾ ਸੋ ਕਰੇ ਪੁਕਾਰ।
ਮਨਸਾ ਬਾਚਾ ਕਰਮਨਾ ਮੋਹਿ ਹਨਿ ਹੈ ਨਿਰਧਾਰ। ੧੮।
ਖਾਇ ਮਿਠਾਈ ਰਾਵ ਤਬ ਦੀਯੋ ਪਿਟਾਰੇ ਦਾਨ।
ਵਹ ਬਿਵਾਹਿ ਤਿਹ ਲੈ ਗਯੋ ਅਧਿਕ ਹਿਦੈ ਸੁਖ ਮਾਨਿ। ੧੯।
ਦੁਹਿਤ ਜਾਮਾਤਾ ਸਹਿਤ ਜੀਯਤ ਦਯੋ ਪਠਾਇ।
ਸਭ ਦੇਖਤ ਦਿਨ ਕਾਢਿਯੋ ਨ੍ਰਿਪਹਿ ਮਠਾਈ ਖ੍ਰਾਇ। ੨੦।

ਚੌਪਈ

ਬਨਿਤਾ ਚਰਿਤ ਹਾਥ ਨਹਿ ਆਯੋ। ਦੈਵ ਦੈਤ ਕਿਨਹੂੰ ਨਹਿ ਪਾਯੋ।
ਤ੍ਰਿਯਾ ਚਰਿਤ੍ਰ ਨ ਕਿਸਹੂ ਕਹਿਯੈ। ਚਿਤ ਮੈ ਸਮਝਿ ਮੋਨਿ ਹੈ ਰਹਿਯੋ। ੨੧। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਰਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੮੪। ੧੫੧੦। ਅਫਜ਼ੁ।

ਚੌਪਈ

ਉਚੀਚੰਗ ਉਚਿਸ੍ਰਵ ਰਾਜਾ। ਜਾ ਕੀ ਤੁਲਿ ਕਹੂੰ ਨਹਿ ਸਾਜਾ।
ਰੂਪ ਕਲਾ ਤਾ ਕੀ ਵਰ ਨਾਰੀ। ਮਾਨਹੁ ਕਾਮ ਕੰਦਲਾ ਪ੍ਰਯਾਰੀ। ੧।

ਦੋਹਰਾ

ਇੰਦ੍ਰ ਨਾਥ ਜੋਗੀ ਹੁਤੋ ਸੋ ਤਹਿ ਨਿਕਸਿਯੋ ਆਇ।
ਝਰਨਨ ਤੇ ਝਾਈ ਪਰੀ ਰਾਨੀ ਲਯੋ ਬੁਲਾਇ। ੨।

ਚੌਪਈ

(ਉਸ ਨੇ) ਪਿਟਾਰਾ ਖੋਲ ਕੇ ਪਕਵਾਨ (ਮਠਿਆਈ) ਖਵਾਇਆ। ਉਸ ਦੇ ਭੇਦ ਨੂੰ ਰਾਜੇ ਨੇ ਕੁਝ ਨ ਸਮਝਿਆ। (ਰਾਣੀ ਨੇ) ਫਿਰ ਇਹ ਕਿਹਾ -- ਹੇ ਰਾਜਨ! ਮੇਰਾ ਕਿਹਾ ਮੰਨ ਕੇ ਇਸ (ਮਠਿਆਈ) ਨੂੰ ਦਾਨ ਕਰ ਦਿਓ। ੧੪।

ਜਦ ਉਸ ਨੇ ਪਿਟਾਰਾ ਖੋਲ ਕੇ ਦਿਖਾਇਆ ਤਾਂ ਜਵਾਈ ਦੇ ਮਨ ਵਿਚ ਬਹੁਤ ਡਰ ਪੈਦਾ ਹੋ ਗਿਆ ਕਿ ਮੈਨੂੰ ਹੁਣੇ ਪਕੜ ਕੇ ਬਾਹਰ ਕਢਣਗੇ ਅਤੇ ਫਿਰ ਬੰਨ੍ਹ ਕੇ ਮਾਰ ਹੀ ਦੇਣਗੇ। ੧੫।

ਮੈਨੂੰ ਇਸ ਥਾਂ ਤੇ (ਇਸ) ਇਸਤਰੀ ਨੇ ਆਣ ਮਾਰਿਆ ਹੈ। ਹੁਣ ਮੈਂ ਕਿਹੜਾ ਉਪਾਵਿਚਾਰਾਂ। ਕਿਸ ਨੂੰ ਕਹਾਂ, ਮੇਰੇ ਨਾਲ ਕੋਈ ਨਹੀਂ ਹੈ। ਇਹੀ ਚਿੰਤਾ ਉਸ ਦੇ ਮਨ ਵਿਚ ਸੀ। ੧੬।

ਦੌਹਰਾ

(ਇਸ ਵੇਲੇ ਮੇਰੇ ਕੋਲ) ਅਸਤ੍ਰ, ਸ਼ਸਤ੍ਰ, ਅਤੇ ਘੋੜਾ ਨਹੀਂ ਹੈ ਅਤੇ ਨ ਹੀ ਕੋਈ ਸੰਗੀ ਸਾਥੀ ਹੈ। ਮੇਰੇ ਉਤੇ ਬਹੁਤ ਮੁਸ਼ਕਲ ਬਣ ਗਈ ਹੈ, (ਹੁਣ ਜੋ) ਕਰਤਾ ਕਰੇਗਾ, ਉਹੀ ਹੋਏਗਾ। ੧੭। ਮੇਰੇ ਨਾਲ ਕੋਈ ਸਾਥੀ ਨਹੀਂ ਹੈ, ਕਿਸ ਅਗੇ ਪੁਕਾਰ ਕਰਾਂ। ਮਨ, ਬਚਨ ਅਤੇ ਕਰਮ ਕਰ ਕੇ ਨਿਸਚੇ ਹੀ ਮੈਨੂੰ ਮਾਰ ਦੇਵੇਗਾ। ੧੮।

ਤਦ ਰਾਜੇ ਨੇ ਮਠਿਆਈ ਖਾ ਕੇ ਪਿਟਾਰਾ ਦਾਨ ਕਰ ਦਿੱਤਾ। (ਅਤੇ ਉਹ ਜੋਗੀ) ਉਸ ਨੂੰ ਵਿਆਹ ਕੇ ਬਹੁਤ ਖੁਸ਼ੀ ਨਾਲ ਲੈ ਗਿਆ। ੧੯। ਲੜਕੀ ਸਮੇਤ ਜਵਾਈ ਨੂੰ ਉਥੋਂ ਜੀਉਂਦਾ ਭਿਜਵਾ ਦਿੱਤਾ। ਰਾਜੇ ਨੂੰ ਮਠਿਆਈ ਖਵਾ ਕੇ ਸਾਰਿਆਂ ਦੇ ਵੇਖਦਿਆਂ ਦਿਨ ਦਿਹਾੜੇ ਕਢ ਦਿੱਤਾ। ੨੦।

ਚੌਪਈ

ਇਸਤਰੀਆਂ ਦਾ ਚਰਿਤ੍ਰ ਕਿਸੇ ਦੇ ਹੱਥ ਨਹੀਂ ਆਇਆ, ਦੇਵਤਾ ਅਤੇ ਦੈਂਤ ਕੋਈ ਵੀ ਸਮਝ ਨਹੀਂ ਸਕਿਆ। ਔਰਤਾਂ ਦਾ ਚਰਿਤ੍ਰ ਕਿਸੇ ਨੂੰ ਕਿਹਾ ਨਹੀਂ ਜਾ ਸਕਦਾ। ਚਿਤ ਵਿਚ ਸਮਝ ਕੇ ਚੁਪ ਕਰ ਰਹਿਣਾ ਹੀ ਬਣਦਾ ਹੈ। ੨੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੮੪। ੧੫੧੦। ਚਲਦਾ।

ਚੌਪਈ

ਉਰੀਚੰਗ ਵਿਚ ਉਚਿੱਸ਼੍ਵ (ਨਾਂ ਦਾ ਇਕ) ਰਾਜਾ ਸੀ। ਜਿਸ ਦੇ ਸਮਾਨ ਹੋਰ ਕਿਸੇ ਦੀ ਸ਼ਾਨ ਸ਼ੌਕਤ ਨਹੀਂ ਸੀ। ਰੂਪ ਕਲਾ ਨਾਂ ਦੀ ਉਸ ਦੀ ਸ਼੍ਰੇਸ਼ਠ ਨਾਰੀ ਸੀ, ਮਾਨੋ ਕਾਮ ਕੰਦਲਾ ਵਰਗੀ ਪਿਆਰੀ ਹੋਵੇ। ੧।

ਦੌਹਰਾ

ਇੰਦ੍ਰ ਨਾਥ ਨਾਂ ਦਾ ਇਕ ਜੋਗੀ ਸੀ, ਉਹ ਉਥੇ ਆ ਨਿਕਲਿਆ। ਝਰੋਖੇ ਰਾਹੀਂ (ਰਾਣੀ ਨੂੰ ਉਸ ਦੀ) ਪਰਛਾਈ ਪਈ ਅਤੇ ਰਾਣੀ ਨੇ ਉਸ ਨੂੰ ਬੁਲਾ ਲਿਆ। ੨।

ਚੌਪਈ

ਜੋਗੀ ਦੈ ਅੰਜਨੁ ਤਹ ਆਵੈ। ਗੁਟਕੈ ਬਲੁ ਕੈ ਬਹੁ ਉਡਿ ਜਾਵੈ।
ਜਿਸੀ ਠੌਰ ਚਾਹੈ ਤਿਸੁ ਜਾਵੈ। ਭਾਤਿ ਭਾਤਿ ਕੈ ਭੋਗ ਕਮਾਵੈ। ੩।

ਭਾਤਿ ਭਾਤਿ ਕੇ ਦੇਸ ਨਿਹਾਰੈ। ਭਾਤਿ ਭਾਤਿ ਕੀ ਪ੍ਰਭਾ ਬਿਚਾਰੈ।
ਅੰਜਨ ਬਲ ਤਿਹ ਕੋਊ ਨ ਪਾਵੈ। ਤਿਸੀ ਠੌਰ ਰਨਿਯਹਿ ਲੈ ਜਾਵੈ। ੪।

ਦੋਹਰਾ

ਭਾਤਿ ਭਾਤਿ ਕੇ ਦੇਸ ਮੈ ਭਾਤਿ ਭਾਤਿ ਕਰਿ ਗੋਨ।
ਐਸੇ ਸੁਖਨ ਬਿਲੋਕਿ ਕੈ ਨ੍ਰਿਪ ਪਰ ਰੀਝਤ ਕੋਨ। ੫।

ਚੌਪਈ

ਜਬ ਯਹ ਭੇਦ ਰਾਵ ਲਖਿ ਪਾਵਾ। ਅਧਿਕ ਕੋਪ ਮਨ ਮਾਝ ਬਸਾਵਾ।
ਚਿਤ ਮਹਿ ਕਹਿਯੋ ਕੋਨ ਬਿਧਿ ਕੀਜੈ। ਜਾ ਤੇ ਨਾਸ ਤ੍ਰਿਯਾ ਕਰਿ ਦੀਜੈ। ੬।

ਰਾਜਾ ਤਹਾ ਆਪਿ ਚਲਿ ਆਯੋ। ਪਾਇਨ ਕੋ ਖਰਕੋ ਨ ਜਤਾਯੋ।
ਸੇਜ ਸੋਤ ਜੋਗਿਯਹਿ ਨਿਹਾਰਿਯੋ। ਕਾਢਿ ਕ੍ਰਿਪਾਨ ਮਾਰ ਹੀ ਡਾਰਿਯੋ। ੭।

ਗੁਟਕਾ ਹੁਤੋ ਹਾਥ ਮਹਿ ਲਯੋ। ਜੁਗਿਯਹਿ ਡਾਰਿ ਕੁਠਰਿਯਹਿ ਦਯੋ।
ਸ੍ਰੋਨ ਪੋਛ ਬਸਤ੍ਰਨ ਸੋ ਡਾਰਿਯੋ। ਸੇਵਤ ਰਾਨੀ ਕਛੁ ਨ ਬਿਛਾਰਿਯੋ। ੮।

ਦੋਹਰਾ

ਜੁਗਿਯਾ ਹੂ ਕੇ ਬਕਤ੍ਰ ਤੇ ਪਤਿਯਾ ਲਿਖੀ ਬਨਾਇ।
ਰਾਨੀ ਮੈ ਬੇਖਰਚਿ ਹੋ ਕਛੁ ਮੁਹਿ ਦੇਹੁ ਪਠਾਇ। ੯।

ਚੌਪਈ

ਇਸੀ ਭਾਤਿ ਲਿਖਿ ਨਿਤਿ ਪਠਾਵੈ। ਸਭ ਰਾਨੀ ਕੇ ਦਰਬ ਚੁਰਾਵੈ।
ਧਨੀ ਹੁਤੀ ਨਿਰਧਨ ਹੂੰ ਗਈ। ਨ੍ਰਿਪਹੂੰ ਡਾਰਿ ਚਿਤ ਤੇ ਦਈ। ੧੦।

ਜੋ ਨ੍ਰਿਪ ਧਨੁ ਇਸਤ੍ਰੀ ਤੇ ਪਾਵੈ। ਟਕਾ ਟਕਾ ਕਰਿ ਦਿਜਨ ਲੁਟਾਵੈ।
ਤਿਹ ਸੋਤਿਨ ਸੋ ਕੇਲ ਕਮਾਵੈ। ਤਾ ਕੇ ਨਿਕਟ ਨ ਕਬਹੂੰ ਆਵੈ। ੧੧।

ਸਭ ਤਾ ਕੇ ਧਨੁ ਲਯੋ ਚੁਰਾਈ। ਸੋਤਿਨ ਕੇ ਗ੍ਰਿਹ ਭੀਖ ਮੰਗਾਈ।
ਲਏ ਠੀਕਰੋ ਹਾਥ ਬਿਹਾਰੈ। ਭੀਖਿ ਸੋਤਿ ਤਾ ਕੇ ਨਹਿ ਡਾਰੈ। ੧੨।

ਚੌਪਈ

ਜੋਗੀ ਉਸ ਨੂੰ ਸੁਰਮਾ ਦੇ ਆਉਂਦਾ ਅਤੇ ਉਹ ਮੰਤ੍ਰਵਟੀ ('ਗੁਟਕਾ-ਤੰਤ੍ਰਸ਼ਾਸਤ੍ਰ ਅਨੁਸਾਰ ਬਣੀ ਹੋਈ ਜੋਗੀਆਂ ਦੀ ਗੋਲੀ) ਦੇ ਬਹੁਤ ਬਲ ਤੇ ਉਡ ਜਾਂਦੀ। ਜਿਥੇ ਉਹ ਚਾਹੁੰਦੀ, ਉਥੇ ਚਲੀ ਜਾਂਦੀ ਅਤੇ ਭਾਂਤ ਭਾਂਤ ਦੀ ਕਾਮ-ਕ੍ਰੀੜਾ ਕਰਦੀ।੩।

(ਉਹ) ਭਾਂਤ ਭਾਂਤ ਦੇ ਦੇਸ ਵੇਖਦੇ ਸਨ, ਤਰ੍ਹਾਂ ਤਰ੍ਹਾਂ ਦੀ ਸੁੰਦਰਤਾ ਨੂੰ ਮਾਣਦੇ ਸਨ। ਸੁਰਮੇ ਦੇ ਬਲ ਕਰ ਕੇ ਉਨ੍ਹਾਂ ਨੂੰ ਕੋਈ (ਵੇਖ ਨਹੀਂ) ਸਕਦਾ ਸੀ। (ਫਿਰ ਉਹ) ਉਸੇ ਥਾਂ ਤੇ (ਉਸ ਰਾਣੀ ਨੂੰ) ਲੈ ਜਾਂਦਾ ਸੀ।੪।

ਦੋਹਰਾ

ਭਾਂਤ ਭਾਂਤ ਦੇ ਦੇਸਾਂ ਵਿਚ ਤਰ੍ਹਾਂ ਤਰ੍ਹਾਂ ਨਾਲ ਘੁੰਮ ਸਕਦੇ ਅਤੇ ਇਸ ਪ੍ਰਕਾਰ ਦੇ ਸੁਖ ਨੂੰ ਵੇਖ ਕੇ (ਫਿਰ) ਰਾਜੇ ਉਤੇ ਕੌਣ ਪ੍ਰਸੰਨ ਹੋ ਸਕਦਾ ਹੈ।੫।

ਚੌਪਈ

ਜਦੋਂ ਰਾਜੇ ਨੂੰ ਇਸ ਭੇਦ ਦਾ ਪਤਾ ਲਗਾ, ਤਾਂ ਉਸ ਨੇ ਮਨ ਵਿਚ ਬਹੁਤ ਗੁੱਸਾ ਕੀਤਾ। ਚਿਤ ਵਿਚ ਵਿਚਾਰਿਆ ਕਿ ਕਿਹੜਾ ਯਤਨ ਕਰੀਏ ਜਿਸ ਨਾਲ ਇਸ ਇਸਤਰੀ ਦਾ ਵਿਨਾਸ਼ ਕਰ ਦੇਈਏ।੬।

ਰਾਜਾ ਆਪ ਉਥੇ ਚਲ ਕੇ ਆਇਆ ਅਤੇ ਪੈਰਾਂ ਦਾ ਖੜਕਾ ਨ ਕੀਤਾ। ਸੋਜ ਉਤੇ ਜੋਗੀ ਨੂੰ ਸੁਤਾ ਹੋਇਆ ਵੇਖਿਆ। ਕ੍ਰਿਪਾਨ ਕਢ ਕੇ (ਉਸ ਨੂੰ) ਮਾਰ ਹੀ ਦਿੱਤਾ।੭।

ਮੰਤ੍ਰਵਟੀ ਨੂੰ ਹੱਥ ਵਿਚ ਲੈ ਲਿਆ ਅਤੇ ਜੋਗੀ (ਦੀ ਲੋਥ) ਨੂੰ ਕੋਠੀ ਵਿਚ ਸੁਟ ਦਿੱਤਾ। ਲਹੂ ਨੂੰ ਬਸਤ੍ਰਾਂ ਨਾਲ ਪੂੰਝ ਦਿੱਤਾ। ਸੁਤੀ ਹੋਈ ਰਾਣੀ ਨੂੰ ਕੁਝ ਪਤਾ ਨ ਲਗਿਆ।੮।

ਦੋਹਰਾ

ਜੋਗੀ ਦੇ ਮੂੰਹ ਤੋਂ (ਅਰਥਾਤ ਉਸ ਵਲੋਂ) ਇਕ ਚਿੱਠੀ ਲਿਖੀ ਕਿ ਹੋ ਰਾਣੀ! ਮੈਂ ਖਰਚੋਂ ਥੁੜ ਗਿਆ ਹਾਂ, ਮੈਨੂੰ ਕੁਝ (ਧਨ) ਭੇਜ ਦੇ।੯।

ਚੌਪਈ

ਇਸੇ ਤਰ੍ਹਾਂ ਨਿੱਤ (ਚਿੱਠੀ) ਲਿਖ ਕੇ ਭੇਜਦਾ ਰਹਿੰਦਾ ਅਤੇ (ਇਸ ਵੰਗ ਨਾਲ) ਰਾਣੀ ਦਾ ਸਾਰਾ ਧਨ ਹਰ ਲਿਆ। ਉਹ ਅਮੀਰ ਸੀ, (ਹੁਣ) ਗਰੀਬ ਹੋ ਗਈ। ਰਾਜੇ ਨੇ ਉਸ ਨੂੰ ਮਨੋ ਵਿਸਾਰ ਦਿੱਤਾ।੧੦।

ਰਾਜਾ (ਇਸ ਵੰਗ ਨਾਲ) ਇਸਤਰੀ (ਰਾਣੀ) ਤੋਂ ਜੋ ਧਨ ਪ੍ਰਾਪਤ ਕਰਦਾ ਸੀ। ਉਹ ਰੁਪਇਆ ਰੁਪਇਆ ਕਰ ਕੇ ਬ੍ਰਾਹਮਣਾਂ ਨੂੰ ਵੰਡ ਦਿੰਦਾ ਸੀ। ਉਸ ਦੀਆਂ ਸੌਂਕਣਾਂ ਨਾਲ ਕਾਮ-ਕ੍ਰੀੜਾ ਕਰਦਾ ਸੀ ਅਤੇ ਉਸ ਦੇ ਨੇੜੇ ਬਿਲਕੁਲ ਨਹੀਂ ਜਾਂਦਾ ਸੀ।੧੧।

ਉਸ (ਰਾਣੀ) ਦਾ ਸਾਰਾ ਧਨ ਰਾਜੇ ਨੇ ਚੁਰਾ ਲਿਆ ਅਤੇ (ਉਸ ਨੂੰ) ਸੌਂਕਣਾਂ ਦੇ ਘਰ ਭਿਖਿਆ ਮੰਗਣ ਦੀ ਹਾਲਤ ਵਿਚ ਕਰ ਦਿੱਤਾ। (ਉਹ) ਠੂਠਾ ਹੱਥ ਵਿਚ ਲੈ ਕੇ ਫਿਰਦੀ ਸੀ ਅਤੇ ਸੌਂਕਣਾਂ ਉਸ ਨੂੰ ਭਿਖ ਵੀ ਨਹੀਂ ਪਾਂਦੀਆ ਸਨ।੧੨।

ਦੂਰ ਦੂਰ ਤੇ ਭੀਖ ਮੰਗਾਈ। ਦਰਬੁ ਹੁਤੇ ਸੋ ਰਹਿਯੋ ਨ ਕਾਈ।
ਭੂਖਨ ਮਰਤ ਦੁਖਿਤ ਅਤਿ ਭਈ। ਟੂਕਨ ਹੀ ਮਾਂਗਤ ਮਰਿ ਗਈ। ੧੩। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪਦਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੮੫। ੧੫੨੩। ਅਫਜ਼ੂ।*

ਦੌਹਰਾ

ਚਾਮਰੰਗ ਕੇ ਦੇਸ ਮੈ ਇੰਦ੍ਰ ਸਿੰਘ ਬੋ ਨਾਥ।
ਸਕਲ ਸੈਨ ਚਤੁਰੰਗਨੀ ਅਮਿਤ ਚੜਤ ਤਿਹ ਸਾਥ। ੧।
ਚੰਦ੍ਰਕਲਾ ਤਾ ਕੀ ਤ੍ਰਿਯਾ ਜਾ ਸਮ ਤ੍ਰਿਯਾ ਨ ਕੋਇ।
ਜੋ ਵਹੁ ਚਾਹੈ ਸੋ ਕਰੈ ਜੋ ਭਾਖੈ ਸੋ ਹੋਇ। ੨।

ਚੌਪਈ

ਸੁੰਦਰਿ ਏਕ ਸਖੀ ਤਹ ਰਹੈ। ਤਾ ਸੋ ਨੇਹ ਰਾਵ ਨਿਰਬਹੈ।
ਰਾਨੀ ਅਧਿਕ ਹਿੰਦੈ ਮੈ ਜਰਈ। ਯਾ ਸੋ ਪ੍ਰੀਤ ਅਧਿਕ ਨ੍ਰਿਪ ਕਰਈ। ੩।
ਗਾਂਧੀ ਇਕ ਖੜੀ ਤਹ ਭਾਰੋ। ਫਤਹ ਚੰਦ ਨਾਮਾ ਉਜਿਆਰੋ।
ਸੋ ਤਿਨ ਚੇਰੀ ਬੋਲਿ ਪਠਾਯੋ। ਕਾਮ ਕੋਲ ਤਿਹ ਸਾਥ ਕਮਾਯੋ। ੪।
ਭੋਗ ਕਮਾਤ ਗਰਭ ਰਹਿ ਗਯੋ। ਚੇਰੀ ਦੇਸੁ ਰਾਵ ਸਿਰ ਦਯੋ।
ਰਾਜਾ ਮੋ ਸੋ ਭੋਗ ਕਮਾਯੋ। ਤਾ ਤੇ ਪੂਤ ਸਪੁਤ ਉਪਜਾਯੋ। ੫।
ਨ੍ਰਿਪ ਇਹ ਭੇਦ ਲਹਿਯੋ ਚੁਪਿ ਰਹਿਯੋ। ਤਾ ਸੋ ਪ੍ਰਗਟ ਨ ਮੁਖ ਤੇ ਕਹਿਯੋ।
ਮੈ ਯਾ ਸੋ ਨਹਿ ਭੋਗੁ ਕਮਾਯੋ। ਚੇਰੀ ਪੁਤ੍ਰ ਕਹਾ ਤੇ ਪਾਯੋ। ੬।

ਦੌਹਰਾ

ਫਤਹ ਚੰਦ ਕੋ ਨਾਮੁ ਲੈ ਚੇਰੀ ਲਈ ਬੁਲਾਇ।
ਮਾਰਿ ਆਪਨੇ ਹਾਥ ਹੀ ਗਡਹੇ ਦਈ ਗਡਾਇ। ੭। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਿਆਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੮੬। ੧੫੨੪। ਅਫਜ਼ੂ।*

ਦੌਹਰਾ

ਰਾਜਾ ਏਕ ਭੁਟੰਤ ਕੋ ਚੰਦ੍ਰ ਸਿੰਘ ਤਿਹ ਨਾਮ।
ਪੂਜਾ ਸ੍ਰੀ ਜਦੁਨਾਥ ਕੀ ਕਰਤ ਆਠਹੂੰ ਜਾਮ। ੧।

ਚੌਪਈ

ਚੰਦ੍ਰ ਪ੍ਰਭਾ ਤਾ ਕੇ ਤ੍ਰਿਯ ਘਰ ਮੈ। ਕੋਬਿਦ ਸਭ ਹੀ ਰਹਤ ਹੁਨਰ ਮੈ।
ਤਾ ਕੋ ਹੋਰਿ ਨਿਤ੍ਰਯ ਨ੍ਰਿਪ ਜੀਵੈ। ਤਿਹ ਹੋਰੇ ਬਿਨੁ ਪਾਨਿ ਨ ਪੀਪਵੈ। ੨।

ਉਸ ਤੋਂ ਦੁਆਰ ਦੁਆਰ ਤੇ ਭਿਖ ਮੰਗਵਾਈ। (ਜੋ ਉਸ ਕੋਲ) ਧਨ ਸੀ, ਉਸ ਵਿਚੋਂ (ਹੁਣ) ਕੁਝ ਵੀ ਨ ਰਿਹਾ। ਭੁਖ ਨਾਲ ਅਤਿ ਦੁਖੀ ਹੋ ਕੇ ਮਰ ਗਈ ਅਤੇ ਟੁਕੜੇ ਮੰਗਦੇ ਮੰਗਦੇ ਹੀ ਮਰ ਗਈ।੧੩।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੫। ੧੫੨੩। ਚਲਦਾ।*

ਦੌਹਰਾ

ਚਾਮਰੰਗ ਦੇਸ ਵਿਚ ਇੰਦ੍ਰ ਸਿੰਘ ਨਾਂ ਦਾ ਰਾਜਾ ਸੀ। ਉਸ ਨਾਲ ਸਾਰੀ ਅਮਿਤ ਚਤੁਰੰਗਨੀ ਸੈਨਾ ਚੜ੍ਹਦੀ ਸੀ।੧। ਚੰਦ੍ਰਕਲਾ ਉਸ ਦੀ ਰਾਣੀ ਸੀ ਜਿਸ ਵਰਗੀ ਕੋਈ ਹੋਰ ਇਸਤਰੀ ਨਹੀਂ ਸੀ। ਉਹ ਜੋ ਚਾਹੁੰਦੀ, ਉਹੀ ਕਰਦੀ ਅਤੇ ਜੋ ਕਹਿੰਦੀ, ਉਹੀ ਹੁੰਦਾ।੨।

ਚੌਪਈ

ਉਸ ਦੀ ਇਕ ਸੁੰਦਰ ਦਾਸੀ ਸੀ। ਉਸ ਨਾਲ ਰਾਜਾ ਸਨੇਹ ਰਖਦਾ ਸੀ। ਰਾਣੀ (ਇਸ ਕਰ ਕੇ) ਹਿਰਦੇ ਵਿਚ ਬਹੁਤ ਸੜਦੀ ਸੀ ਕਿ ਇਸ ਨਾਲ ਰਾਜਾ ਬਹੁਤ ਪ੍ਰੇਮ ਕਰਦਾ ਹੈ।੩।

ਉਥੇ ਫਤੇ ਚੰਦ ਨਾਂ ਵਾਲਾ ਇਕ ਵੱਡਾ ਅੱਤਾਰ ('ਗਾਂਧੀ') ਖੜ੍ਹੀ ਰਹਿੰਦਾ ਸੀ। ਉਸ ਨੂੰ ਉਸ ਦਾਸੀ ਨੇ ਬੁਲਵਾ ਲਿਆ ਅਤੇ ਉਸ ਨਾਲ ਕਾਮ-ਕ੍ਰੀੜਾ ਕੀਤੀ।੪।

ਕਾਮ-ਕ੍ਰੀੜਾ ਦੇ ਫਲਸਰੂਪ ਉਸ ਨੂੰ ਗਰਭ ਹੋ ਗਿਆ। (ਜਿਸ ਦਾ) ਦੋਸ਼ ਦਾਸੀ ਨੇ ਰਾਜੇ ਦੇ ਸਿਰ ਮਝਿਆ। (ਕਹਿੰਦੀ ਸੀ ਕਿ) ਰਾਜੇ ਨੇ ਮੇਰੇ ਨਾਲ ਭੋਗ ਕੀਤਾ ਹੈ, ਤਾਂ ਤੇ (ਮੇਰੇ) ਸੁਪੁੱਤਰ ਪੁੱਤਰ ਪੈਦਾ ਹੋਇਆ ਹੈ।੫।

ਰਾਜਾ ਇਹ ਭੇਦ ਜਾਣ ਕੇ ਚੁਪ ਕਰ ਰਿਹਾ। ਉਸ ਨੂੰ ਪ੍ਰਗਟ ਰੂਪ ਵਿਚ ਮੂੰਹੋਂ ਕੁਝ ਨ ਕਿਹਾ। (ਉਸ ਨੇ ਮਨ ਵਿਚ ਸੋਚਿਆ ਕਿ) ਮੈਂ ਇਸ ਨਾਲ ਭੋਗ ਨਹੀਂ ਕੀਤਾ, (ਫਿਰ) ਇਸ ਦਾਸੀ ਨੇ ਪੁੱਤਰ ਕਿਥੋਂ ਪ੍ਰਾਪਤ ਕੀਤਾ ਹੈ।੬।

ਦੌਹਰਾ

(ਰਾਜੇ ਨੇ) ਫਤੇ ਚੰਦ ਦਾ ਨਾਂ ਲੈ ਕੇ ਦਾਸੀ ਨੂੰ ਬੁਲਾਇਆ ਅਤੇ ਆਪਣੇ ਹੱਥ ਨਾਲ ਮਾਰ ਕੇ ਟੋਏ ਵਿਚ ਦਬ ਦਿੱਤਾ।੭।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੬। ੧੫੨੪। ਚਲਦਾ।*

ਦੌਹਰਾ

ਭੁਟੰਤ ਦਾ ਚੰਦ੍ਰ ਸਿੰਘ ਨਾਂ ਵਾਲਾ ਇਕ ਰਾਜਾ ਸੀ ਜੋ ਸ੍ਰੀ ਜਦੁਨਾਥ ਦੀ ਅਠੇ ਪਹਿਰ ਪੂਜਾ ਕਰਦਾ ਸੀ।੧।

ਚੌਪਈ

ਉਸ ਦੇ ਘਰ ਚੰਦ੍ਰ ਪ੍ਰਭਾ (ਨਾਂ ਦੀ) ਇਸਤਰੀ ਸੀ। ਉਹ ਸਭ ਗੁਣਾਂ ਵਿਚ ਪ੍ਰਬੀਨ ਸੀ। ਉਸ ਨੂੰ ਨਿੱਤ ਵੇਖ ਕੇ ਰਾਜਾ ਜੀਉਂਦਾ ਸੀ। ਉਸ ਨੂੰ ਵੇਖੇ ਬਿਨਾ ਪਾਣੀ ਨਹੀਂ ਪੀਂਦਾ ਸੀ।੨।

ਏਕ ਭੁਟੰਤੀ ਸੋ ਵਹੁ ਅਟਕੀ। ਭੂਲਿ ਗਈ ਸਭ ਹੀ ਸੁਧਿ ਘਟ ਕੀ।
 ਰਾਤਿ ਦਿਵਸ ਤਿਹ ਬੋਲਿ ਪਠਾਵੈ। ਕਾਮ ਕਲਾ ਤਿਹ ਸੰਗ ਕਮਾਵੈ। ੩।
 ਭੋਗ ਕਮਾਤ ਰਾਵ ਗ੍ਰਿਹ ਆਯੋ। ਤਾ ਕੋ ਰਾਨੀ ਤੁਰਤ ਛਪਾਯੋ।
 ਨ੍ਰਿਪਹਿ ਅਧਿਕ ਮਦ ਆਨਿ ਪਿਯਾਰਿਯੋ। ਕਰਿ ਕੈ ਮਤ ਖਾਟ ਪਰ ਡਾਰਿਯੋ। ੪।

ਦੋਹਰਾ

ਤਾ ਕੋ ਖਲਰੀ ਸ੍ਰਾਨ ਕੀ ਲਈ ਤੁਰਤ ਪਹਿਰਾਈ।
 ਰਾਜਾ ਜੂ ਕੇ ਦੇਖਤੇ ਗ੍ਰਿਹ ਕੋ ਦਯੋ ਪਠਾਇ। ੫।

ਚੌਪਈ

ਆਪ ਨ੍ਰਿਪਤਿ ਸੋ ਬਚਨ ਉਚਾਰੋ। ਸੁਨ ਨਾਥ ਇਹ ਸ੍ਰਾਨ ਤਿਹਾਰੋ।
 ਮੋ ਕੋ ਅਧਿਕ ਪ੍ਰਾਨ ਤੇ ਪ੍ਰਯਾਰੋ। ਯਾ ਕੋ ਜਿਨਿ ਪਾਹਨ ਤੁਮ ਮਾਰੋ। ੬।

ਦੋਹਰਾ

ਸਤਿ ਸਤਿ ਤਬ ਨ੍ਰਿਪ ਕਹਿਯੋ ਤਾਹਿ ਟੂਕਰੋ ਡਾਰਿ।
 ਆਗੇ ਹੈ ਕੈ ਨਿਕਸਿਯੋ ਸਕਿਯੋ ਨ ਮੂੜ ਬਿਚਾਰਿ। ੭। ੧।
 ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਤਾਸੀਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੮੭। ੧੫੩੭। ਅਫਸ੍ਰੁ।

ਦੋਹਰਾ

ਇੰਦ੍ਰ ਦਤ ਰਾਜਾ ਹੁਤੇ ਗੋਖਾ ਨਗਰ ਮਝਾਰ।
 ਕੰਜ ਪ੍ਰਭਾ ਰਾਨੀ ਰਹੈ ਜਾ ਕੋ ਰੂਪ ਅਪਾਰ। ੧।
 ਸਰਬ ਮੰਗਲਾ ਕੋ ਭਵਨ ਗੋਖਾ ਸ਼ਹਿਰ ਮੰਝਾਰ।
 ਉਚ ਨੀਚ ਰਾਜਾ ਪ੍ਰਜਾ ਸਭ ਤਿਹ ਕਰਤ ਜੁਹਾਰ। ੨।

ਚੌਪਈ

ਤਾ ਕੋ ਭਵਨ ਸਕਲ ਚਲਿ ਆਵਹਿ। ਆਨਿ ਗੋਰ ਕੋ ਸੀਸ ਝੁਕਾਵਹਿ।
 ਕੁੰਕਮ ਔਰ ਅਛਤਨ ਲਾਵਹਿ। ਭਾਤਿ ਭਾਤਿ ਕੋ ਧੂਪ ਜਗਾਵਹਿ। ੩।

ਦੋਹਰਾ

ਭਾਤਿ ਭਾਤਿ ਦੈ ਪ੍ਰਕ੍ਰਮਾ ਭਾਤਿ ਭਾਤਿ ਸਿਰ ਨ੍ਯਾਇ।
 ਪੂਜ ਭਵਾਨੀ ਕੋ ਭਵਨ ਬਹੁਰਿ ਬਸੈ ਗ੍ਰਿਹ ਆਇ। ੪।

ਚੌਪਈ

ਨਰ ਨਾਰੀ ਸਭ ਤਹ ਚਲਿ ਜਾਹੀ। ਅਛਤ ਧੂਪ ਕੁੰਕਮਹਿ ਲਾਹੀ।
 ਭਾਤਿ ਭਾਤਿ ਕੇ ਗੀਤਨ ਗਾਵੈ। ਸਰਬ ਮੰਗਲਾ ਕੋ ਸਿਰ ਨ੍ਯਾਵੈ। ੫।

ਉਹ ਇਕ ਭੁਟੰਤੀ ਨਾਲ ਅਟਕ ਗਈ। ਉਸ ਨੂੰ ਆਪਣੇ ਸ਼ਰੀਰ ਦੀ ਸਾਰੀ ਸੁੱਧ ਬੁੱਧ ਭੁਲ ਗਈ। ਉਸ ਨੂੰ ਰਾਤ ਦਿਨ ਬੁਲਵਾ ਲੈਂਦੀ ਅਤੇ ਉਸ ਨਾਲ ਕਾਮ-ਕ੍ਰੀੜਾ ਕਰਦੀ।੩।

(ਉਨ੍ਹਾਂ ਦੇ) ਭੋਗ ਕਰਦਿਆਂ ਰਾਜਾ ਘਰ ਆ ਗਿਆ। ਰਾਣੀ ਨੇ (ਭੁਟੰਤੀ ਨੂੰ) ਤੁਰਤ ਛੁਪਾ ਦਿੱਤਾ। ਰਾਜੇ ਨੂੰ ਆਣ ਤੇ ਬਹੁਤ ਸ਼ਰਾਬ ਪਿਲਾ ਦਿੱਤੀ ਅਤੇ ਮਸਤ ਕਰ ਕੇ ਮੰਜੇ ਉਤੇ ਪਾ ਦਿੱਤਾ।੪।

ਦੌਹਰਾ

ਉਸ (ਭੁਟੰਤੀ) ਨੂੰ ਤੁਰਤ ਕੁੱਤੇ ਦੀ ਖਲ੍ਹ ਪਵਾ ਦਿੱਤੀ ਅਤੇ ਰਾਜੇ ਦੇ ਵੇਖਦਿਆਂ ਹੋਇਆਂ ਘਰ ਵਲ ਭੇਜ ਦਿੱਤਾ।੫।

ਚੌਪਈ

ਆਪ ਰਾਜੇ ਨੂੰ ਕਹਿਣ ਲਗੀ--ਹੇ ਰਾਜਨ! ਸੁਣੋ, ਤੁਹਾਡਾ ਇਹ ਕੁੱਤਾ ਮੈਨੂੰ ਪ੍ਰਾਣਾਂ ਤੋਂ ਵੀ ਪਿਆਰਾ ਹੈ। ਇਸ ਨੂੰ ਤੁਸੀਂ ਪੱਥਰ ਨ ਮਾਰੋ।੬।

ਦੌਹਰਾ

ਰਾਜੇ ਨੇ ਤਦ 'ਸਤ, ਸਤ' ਕਿਹਾ ਅਤੇ ਉਸ ਨੂੰ ਟੁਕਰ ਪਾਇਆ। (ਉਹ ਕੁੱਤਾ) ਰਾਜੇ ਦੇ ਅਗੋਂ ਹੋ ਕੇ ਨਿਕਲ ਗਿਆ, ਪਰ ਮੁਰਖ (ਰਾਜਾ ਭੇਦ ਨੂੰ) ਵਿਚਾਰ ਨ ਸਕਿਆ।੭।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੭। ੧੫੩੭। ਚਲਦਾ।

ਦੌਹਰਾ

ਗੋਖਾ ਨਗਰ ਵਿਚ ਇੰਦ੍ਰ ਦੱਤ ਨਾਂ ਦਾ ਰਾਜਾ ਹੁੰਦਾ ਸੀ। (ਉਸ ਪਾਸ) ਕੰਜ ਪ੍ਰਭਾ ਨਾਂ ਦੀ ਰਾਣੀ ਸੀ ਜਿਸ ਦਾ ਅਪਾਰ ਰੂਪ ਸੀ।੧। ਗੋਖਾ ਨਗਰ ਵਿਚ ਸਰਬ ਮੰਗਲਾ ਨਾਂ (ਦੀ ਦੇਵੀ) ਦਾ ਭਵਨ (ਮੰਦਿਰ) ਸੀ। ਉੱਚੇ ਨੀਵੇਂ, ਰਾਜਾ ਅਤੇ ਪ੍ਰਜਾ ਸਾਰੇ ਉਥੇ ਨਮਸਕਾਰ ਕਰਦੇ ਸਨ।੨।

ਚੌਪਈ

ਉਸ (ਦੇਵੀ) ਦੇ ਮੰਦਿਰ ਵਿਚ ਸਾਰੇ ਚਲ ਕੇ ਆਉਂਦੇ ਸਨ ਅਤੇ ਆ ਕੇ ਸਮਾਧੀ ('ਗੋਰ') ਨੂੰ ਸੀਸ ਝੁਕਾਂਦੇ ਸਨ। (ਉਸ ਨੂੰ) ਕੇਸਰ ਅਤੇ ਚਾਵਲ ਲਗਾਉਂਦੇ ਸਨ ਅਤੇ ਭਾਂਤ ਭਾਂਤ ਦੀ ਧੂਪ ਜਗਾਉਂਦੇ ਸਨ।੩।

ਦੌਹਰਾ

ਭਾਂਤ ਭਾਂਤ ਦੀ ਪਰਿਕ੍ਰਮਾ ਕਰ ਕੇ ਅਤੇ ਤਰ੍ਹਾਂ ਤਰ੍ਹਾਂ ਨਾਲ ਸਿਰ ਝੁਕਾ ਕੇ ਅਤੇ ਭਵਾਨੀ ਦੇ ਮੰਦਿਰ ਦੀ ਪੂਜਾ ਕਰ ਕੇ ਫਿਰ ਘਰ ਵਿਚ ਆਉਂਦੇ ਸਨ।੪।

ਚੌਪਈ

ਸਾਰੇ ਨਰ ਨਾਰੀ ਉਥੇ ਚਲ ਕੇ ਜਾਂਦੇ ਸਨ ਅਤੇ ਚੌਲ ਕੇਸਰ ਲਗਾਉਂਦੇ ਅਤੇ ਧੂਪ (ਜਗਾਉਂਦੇ ਸਨ)। ਭਾਂਤ ਭਾਂਤ ਦੇ ਗੀਤ ਗਾਉਂਦੇ ਸਨ ਅਤੇ ਸਰਬ ਮੰਗਲਾ (ਦੇਵੀ) ਨੂੰ ਸਿਰ ਨਿਵਾਉਂਦੇ ਸਨ।੫।

ਜੇ ਇਛਾ ਕੋਊ ਮਨ ਮੈ ਧਰੈ। ਜਾਇ ਭਵਾਨੀ ਭਵਨ ਉਚਰੈ।
ਪੂਰਨ ਭਾਵਨਾ ਤਿਨ ਕੀ ਹੋਈ। ਬਾਲ ਬ੍ਰਿਧ ਜਾਨਤ ਸਭ ਕੋਈ। ੬।

ਦੋਹਰਾ

ਫਲਤ ਆਪਨੀ ਭਾਵਨਾ ਯਾ ਮੈ ਭੇਦ ਨ ਕੋਇ।
ਭਲੇ ਭਲੇ ਕੇ ਹੋਤ ਹੈ ਬੁਰੇ ਬੁਰੇ ਕੇ ਹੋਇ। ੭।
ਚੇਤ੍ਰ ਅਸਟਮੀ ਕੇ ਦਿਵਸ ਉਤਸਵ ਤਿਹ ਠਾ ਹੋਇ।
ਉਚ ਨੀਚ ਰਾਜਾ ਪ੍ਰਜਾ ਰਹੈ ਨ ਘਰ ਮੈ ਕੋਇ। ੮।

ਚੌਪਈ

ਦਿਵਸ ਅਸਟਮੀ ਕੇ ਜਬ ਆਯੋ। ਜਾਤ੍ਰੀ ਏਕ ਰਾਨਿਯਹਿ ਭਾਯੋ।
ਤਾ ਸੋ ਭੋਗ ਕਰਤ ਮਨ ਭਾਵੈ। ਘਾਤ ਏਕਹੂੰ ਹਾਥ ਨ ਆਵੈ। ੯।
ਯਹੈ ਬਿਹਾਰ ਚਿਤ ਮਹਿ ਆਯੋ। ਜਾਤ੍ਰੀ ਕਹ ਪਿਛਵਾਰ ਸਦਾਯੋ।
ਤਾ ਸੋ ਘਾਤ ਯਹੈ ਬਦਿ ਰਾਖੀ। ਪ੍ਰਗਟ ਰਾਵ ਜੂ ਤਨ ਯੋ ਭਾਖੀ। ੧੦।
ਜਾਨਸਿ ਮਿਤਿ ਪਿਛਵਾਰੇ ਆਵਾ। ਬਦਿ ਸੰਕੇਤਿ ਯੋ ਬਚਨ ਸੁਨਾਵਾ।
ਸਖਿਯਹਿ ਸਹਿਤ ਕਾਲਿ ਮੈ ਜੈਹੋ। ਪੂਜ ਗੋਰਜਾ ਕੋ ਗ੍ਰਿਹ ਐਹੋ। ੧੧।

ਦੋਹਰਾ

ਜੇ ਕੋਊ ਹਮਰੋ ਹਿਤੁ ਤਹ ਮਿਲਿਯੋ ਮੁਹਿ ਆਇ।
ਭੇਦ ਰਾਵ ਕਛੁ ਨ ਲਹਿਯੋ ਮੀਤਹਿ ਗਈ ਜਤਾਇ। ੧੨।

ਸਵੈਯਾ

ਰਾਨੀ ਪਛਾਨੀ ਕਿ ਮੰਦਰ ਕੇ ਪਿਛਵਾਰੇ ਹੈ ਮੇਰੇ ਖਰੇ ਸੁਖਦਾਈ।
ਚਾਹਤ ਬਾਤ ਕਹਿਯੋ ਸਕੁਚੈ ਤਬ ਕੀਨੀ ਹੈ ਬੈਨਨਿ ਮੈ ਚਤੁਰਾਈ।
ਪੂਛਿ ਸਖੀ ਅਪਨੀ ਮਿਸਰੀ ਉਤ ਪ੍ਰਯਾਰੇ ਕੋ ਐਸੀ ਸਹੇਟ ਬਤਾਈ।
ਸਾਥ ਚਲੋਗੀ ਹੋ ਕਾਲਿ ਚਲੋਗੀ ਮੈ ਦੇਬੀ ਕੋ ਦੇਹੁਰੇ ਪੂਜਨ ਮਾਈ। ੧੩।

ਚੌਪਈ

ਯੋ ਨ੍ਰਿਪ ਸੇ ਕਹਿ ਪ੍ਰਗਟ ਸੁਨਾਈ। ਮੀਤਹਿ ਉਤੈ ਸਹੇਟ ਬਤਾਈ।
ਭਵਨ ਭਵਾਨੀ ਕੇ ਮੈ ਜੈਹੋ। ਪੂਜਿ ਮੰਗਲਾ ਕੋ ਫਿਰਿ ਐਹੋ। ੧੪।

ਜੇ ਵੀ ਕੋਈ ਮਨ ਵਿਚ ਇੱਛਾ ਧਾਰਦਾ, ਉਹ ਭਵਾਨੀ ਦੇ ਮੰਦਿਰ ਵਿਚ ਜਾ ਕੇ ਪ੍ਰਗਟ ਕਰਦਾ। ਉਸ ਦੀ ਭਾਵਨਾ ਪੂਰੀ ਹੋ ਜਾਂਦੀ। (ਇਸ ਗੱਲ ਨੂੰ) ਬਾਲ ਬਿਰਧ ਸਭ ਜਾਣਦੇ ਸਨ।੬।

ਦੋਹਰਾ

(ਸਭ ਥਾਂ) ਆਪਣੀ ਭਾਵਨਾ ਹੀ ਫਲਦੀ ਹੈ, ਇਸ ਵਿਚ ਕੋਈ ਭੇਦ ਨਹੀਂ ਹੈ। ਭਲੇ ਦਾ ਭਲਾ ਹੁੰਦਾ ਹੈ ਅਤੇ ਮਾੜੇ ਦਾ ਮਾੜਾ ਹੁੰਦਾ ਹੈ।੭। ਚੇਤਰ ਦੀ ਅਸ਼ਟਮੀ ਵਾਲੇ ਦਿਨ ਉਸ ਥਾਂ ਤੇ ਉਤਸਵ (ਮੇਲਾ) ਹੁੰਦਾ ਸੀ। ਉੱਚਾ ਨੀਵਾਂ, ਰਾਜਾ ਪੂਜਾ ਕੋਈ ਵੀ ਘਰ ਵਿਚ ਨਹੀਂ ਰਹਿੰਦਾ ਸੀ।੮।

ਚੌਪਈ

ਜਦੋਂ ਅਸ਼ਟਮੀ ਦਾ ਦਿਨ ਆਇਆ, (ਤਾਂ) ਰਾਣੀ ਨੂੰ ਇਕ ਯਾਤ੍ਰੀ ਚੰਗਾ ਲਗਿਆ। ਉਸ ਨਾਲ ਮਨ ਭਾਉਂਦਾ ਭੋਗ ਕਰਨਾ ਚਾਹੁੰਦੀ ਸੀ, ਪਰ ਇਕ ਵੀ ਦਾਓਂ ਹੱਥ ਨਹੀਂ ਲਗ ਰਿਹਾ ਸੀ।੯।

ਮਨ ਵਿਚ ਇਹ ਵਿਚਾਰ ਆਇਆ ਅਤੇ ਯਾਤ੍ਰੀ ਨੂੰ ਕਹਿ ਕੇ ਪਿਛਵਾੜੇ ਬੁਲਵਾਇਆ। ਉਸ ਨਾਲ ਇਹ ਦਾਓਂ ਮਿਥਿਆ ਅਤੇ ਰਾਜੇ ਨੂੰ ਪ੍ਰਗਟ ਤੌਰ ਤੇ ਕਿਹਾ।੧੦।

(ਜਦ ਉਸ ਨੇ) ਜਾਣ ਲਿਆ ਕਿ ਮਿਤਰ ਪਿਛਵਾੜੇ ਆ ਗਿਆ ਹੈ, (ਤਦ) ਸੰਕੇਤ ਨਾਲ ਦਾਓਂ ਇਸ ਤਰ੍ਹਾਂ ਸੁਣਾਇਆ ਕਿ ਸਖੀਆਂ ਸਹਿਤ ਕਲ ਮੈਂ ਜਾਵਾਂਗੀ ਅਤੇ ਗੋਰਜਾ ਦੀ ਪੂਜਾ ਕਰ ਕੇ ਘਰ ਪਰਤਾਂਗੀ।੧੧।

ਦੋਹਰਾ

ਜੇ ਕੋਈ ਮੇਰਾ ਹਿਤੂ (ਮਿਲਣਾ ਚਾਹੇ ਤਾਂ) ਮੈਨੂੰ ਉਥੇ ਆ ਕੇ ਮਿਲੇ। ਰਾਜੇ ਨੇ ਕੁਝ ਵੀ ਭੇਦ ਨ ਸਮਝਿਆ, ਪਰ ਮਿਤਰ ਨੂੰ (ਸਾਰਾ) ਭੇਦ ਸਮਝਾ ਗਈ।੧੨।

ਸਵੈਯਾ

ਰਾਣੀ ਨੇ ਪਛਾਣਿਆ ਕਿ ਮੰਦਿਰ ਦੇ ਪਿਛਵਾੜੇ ਮੇਰਾ ਸੁਖਦਾਈ (ਮਿਤਰ) ਖੜੋਤਾ ਹੈ। (ਉਹ) ਗੱਲ ਕਰਨਾ ਚਾਹੁੰਦੀ ਹੈ, ਪਰ ਸੰਕੋਚ ਕਰਦੀ ਹੈ। ਤਦ (ਉਸ ਨੇ) ਬੋਲਾਂ ਰਾਹੀਂ ਚਾਲਾਕੀ ਕੀਤੀ। ਆਪਣੀ ਸਖੀ ਨੂੰ ਪੁਛ ਕੇ ਬਹਾਨੇ ਨਾਲ ਪ੍ਰੀਤਮ ਨੂੰ ਮਿਲਣ ਵਾਲੀ ਥਾਂ ਦਸ ਦਿੱਤੀ ਕਿ ਮੈਂ ਕਲ ਦੇਵੀ ਦੇ ਦੇਹੁਰੇ ਤੇ ਮਾਤਾ ਦੀ ਪੂਜਾ ਕਰਨ ਲਈ ਨਾਲ ਜਾਵਾਂਗੀ।੧੩।

ਚੌਪਈ

ਇਸ ਤਰ੍ਹਾਂ ਰਾਜੇ ਨੂੰ ਪ੍ਰਗਟ ਤੌਰ ਤੇ ਦਸਦੇ ਹੋਇਆਂ, ਮਿਤਰ ਨੂੰ ਮਿਲਣ ਵਾਲੀ ਥਾਂ ਵੀ ਦਸ ਦਿੱਤੀ ਕਿ ਮੈਂ ਭਵਾਨੀ ਦੇ ਮੰਦਿਰ ਜਾਵਾਂਗੀ ਅਤੇ ਮੰਗਲਾ (ਦੇਵੀ) ਦੀ ਪੂਜਾ ਕਰ ਕੇ ਫਿਰ ਘਰ ਆਵਾਂਗੀ।੧੪।

ਦੋਹਰਾ

ਜੋ ਕੋਊ ਹਮਰੇ ਹਿਤੁ ਤਹ ਮਿਲਿਯੋ ਮੁਹਿ ਆਇ।
 ਭੇਦ ਕਛੂ ਨ੍ਰਿਪ ਨ ਲਖਿਯੋ ਮੀਤਹਿ ਗਈ ਜਤਾਇ। ੧੫।
 ਯੋ ਕਹਿ ਕੈ ਰਾਨੀ ਉਠੀ ਕਰਿਯੋ ਮੀਤ ਗ੍ਰਿਹ ਗੋਨ।
 ਨ੍ਰਿਪਤਿ ਪ੍ਰਫੁਲਿਤ ਚਿਤ ਭਯੋ ਗਈ ਸਿਵਾ ਕੇ ਭੋਨ। ੧੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਭਾਗੇ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਾਸੀਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੮੮। ੧੫੫੩। ਅਫਸ੍ਰੀ।

ਚੌਪਈ

ਮਾਝਾ ਦੇਸ ਜਾਟ ਇਕ ਰਹੈ। ਕਾਜ ਕ੍ਰਿਸਾਨੀ ਕੇ ਨਿਰਬਹੈ।
 ਰੈਨਿ ਦਿਨਾ ਖੇਤਨ ਮੈ ਰਹਈ। ਰਾਮ ਸੀਹ ਨਾਮਾ ਜਗ ਕਹਈ। ੧।
 ਰਾਧਾ ਨਾਮ ਨਾਰਿ ਗ੍ਰਿਹ ਤਾ ਕੇ। ਕਛੂ ਨ ਲਾਜ ਰਹਤ ਤਨ ਵਾ ਕੇ।
 ਨਿਤ ਉਠਿ ਬਾਗਵਾਨ ਪੈ ਜਾਵੈ। ਭੋਗ ਕਮਾਇ ਬਹੁਰਿ ਗ੍ਰਿਹ ਆਵੈ। ੨।
 ਲੈ ਸਤ੍ਰੁਆ ਪਤਿ ਓਰ ਸਿਧਾਈ। ਚਲੀ ਚਲੀ ਮਾਲੀ ਪਹਿ ਆਈ।
 ਬਸਤ੍ਰ ਛੋਰਿ ਕੈ ਭੋਗ ਕਮਾਯੋ। ਤਿਹ ਸਤ੍ਰੁਆ ਕੀ ਕਰੀ ਬਨਾਯੋ। ੩।

ਦੋਹਰਾ

ਸਤ੍ਰੁਅਨ ਕਰੀ ਬਨਾਇ ਕੈ ਤਾ ਮੈ ਬਧ੍ਯੋ ਬਨਾਇ।
 ਸਤ੍ਰੁਆ ਹੀ ਸੋ ਜਾਨਿਯੈ ਕਰੀ ਨ ਚੀਨ੍ਯੋ ਜਾਇ। ੪।

ਚੌਪਈ

ਭੋਗ ਕਰਤ ਭਾਮਿਨਿ ਸੁਖ ਪਾਯੋ। ਜਾਮਿਕ ਤਾ ਸੋ ਕੇਲ ਕਮਾਯੋ।
 ਮਾਲੀ ਕੇ ਗ੍ਰਿਹ ਤੇ ਜਬ ਆਈ। ਬਸਤ੍ਰ ਆਪਨੋ ਲਯੋ ਉਠਾਈ। ੫।
 ਲੈ ਸਤ੍ਰੁਆ ਨਿਜੁ ਪਤਿ ਪਹਿ ਗਈ। ਛੋਰਤ ਬਸਤ੍ਰ ਹੇਤ ਤਿਹ ਭਈ।
 ਹਾਥੀ ਹੋਰਿ ਚੌਕ ਜੜ ਰਹਿਯੋ। ਤੁਰਤ ਬਚਨ ਤਬ ਹੀ ਤ੍ਰਿਯ ਕਹਿਯੋ। ੬।
 ਸੇਵਤ ਹੁਤੀ ਸੁਪਨ ਮੁਹਿ ਆਯੋ। ਕਰੀ ਮਤ ਪਾਛੈ ਤਵ ਧਾਯੋ।
 ਮੈ ਡਰਿ ਪੰਡਿਤ ਲਯੋ ਬੁਲਾਈ। ਜੋ ਉਨ ਕਹਿਯੋ ਸੁ ਕ੍ਰਿਆ ਕਮਾਈ। ੭।

ਦੋਹਰਾ

ਸਤ੍ਰੁਅਨ ਕਰੀ ਬਨਾਇ ਕੈ ਦੰਤਨ ਚਾਬੇ ਕੋਇ।
 ਤਾ ਕੋ ਗੈਵਰ ਮਤ ਕੋ ਕਬਹੂੰ ਤ੍ਰਾਸ ਨ ਹੋਇ। ੮।
 ਫੂਲਿ ਗਯੋ ਜਤ ਬਾਤ ਸੁਨਿ ਭੇਦ ਨ ਸਕਿਯੋ ਪਾਇ।
 ਸਤ੍ਰੁਅਨ ਕਰੀ ਤੁਰਾਇ ਕੈ ਮੁਹਿ ਤ੍ਰਿਯ ਲਯੋ ਬਚਾਇ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਭਾਗੇ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਨਵਾਸੀਮੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੮੯। ੧੫੬੨। ਅਫਸ੍ਰੀ।

ਦੋਹਰਾ

ਜੇ ਕੋਈ ਮੇਰਾ ਹਿਤੁ ਹੋਵੇ, ਮੈਨੂੰ ਉਥੇ ਆ ਕੇ ਮਿਲੇ। ਰਾਜੇ ਨੇ ਕੋਈ ਵੀ ਭੇਦ ਨ ਸਮਝਿਆ, ਪਰ ਮਿਤਰ ਨੂੰ ਸਭ ਕੁਝ ਦਸ ਗਈ।੧੫। ਇਸ ਤਰ੍ਹਾਂ ਰਾਣੀ ਉਠੀ ਅਤੇ ਮਿਤਰ ਦੇ ਘਰ ਵਲ ਚਲ ਪਈ। ਰਾਜਾ ਮਨ ਵਿਚ ਪ੍ਰਸੰਨ ਹੋਇਆ ਕਿ (ਉਹ) ਸ਼ਿਵਾ ਦੇ ਮੰਦਿਰ ਵਿਚ ਗਈ ਹੈ।੧੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੮। ੧੫੫੩। ਚਲਦਾ।

ਚੌਪਈ

ਮਾਝਾ ਦੇਸ ਵਿਚ ਇਕ ਜੱਟ ਰਹਿੰਦਾ ਸੀ ਅਤੇ ਖੇਤੀ ਦਾ ਕੰਮ ਕਰਦਾ ਸੀ। (ਉਹ) ਦਿਨ ਰਾਤ ਖੇਤਾਂ ਵਿਚ ਰਹਿੰਦਾ ਸੀ। (ਉਸ ਦਾ) ਨਾਮ ਰਾਮ ਸਿੰਘ ਪ੍ਰਚਲਿਤ ਸੀ।੧।

ਉਸ ਦੇ ਘਰ ਰਾਧਾ ਨਾਂ ਦੀ ਇਸਤਰੀ ਸੀ। ਉਸ ਨੂੰ ਕੋਈ ਵੀ ਸ਼ਰਮ ਹੱਯਾ ਨਹੀਂ ਸੀ। ਉਹ ਨਿੱਤ ਉਠ ਕੇ ਬਾਗਬਾਨ (ਮਾਲੀ) ਕੋਲ ਜਾਂਦੀ ਅਤੇ (ਉਸ ਨਾਲ) ਭੋਗ ਕਰ ਕੇ ਫਿਰ ਘਰ ਪਰਤ ਆਉਂਦੀ।੨।

ਉਹ ਸਤ੍ਰੂ ਲੈ ਕੇ (ਜਦ) ਪਤੀ ਵਲ ਗਈ, ਤਾਂ ਚਲਦੀ ਚਲਦੀ (ਉਸ) ਮਾਲੀ ਕੋਲ ਆ ਗਈ। ਬਸਤ੍ਰ ਛਡ ਕੇ (ਉਸ ਨਾਲ) ਭੋਗ ਕੀਤਾ। (ਉਥੇ ਮਾਲੀ ਦੇ ਸਾਥੀਆਂ ਨੇ ਪੋਟਲੀ ਨਾਲੋਂ) ਉਹ ਸਤ੍ਰੂ (ਖੋਲ੍ਹ ਕੇ) ਹਾਥੀ ('ਕਰੀ') ਬਣਾ ਦਿੱਤਾ।੩।

ਦੋਹਰਾ

ਸਤ੍ਰੂ ਦਾ ਹਾਥੀ ਬਣਾ ਕੇ ਉਸ ਵਿਚ ਬੰਨ੍ਹ ਦਿੱਤਾ। ਉਹ ਸਤ੍ਰੂ ਹੀ ਲਗਦਾ ਸੀ, ਹਾਥੀ ਨਹੀਂ ਸੀ ਲਗਦਾ।੪।

ਚੌਪਈ

(ਉਸ) ਇਸਤਰੀ ਨੇ ਭੋਗ ਕਰ ਕੇ ਸੁਖ ਪ੍ਰਾਪਤ ਕੀਤਾ ਅਤੇ ਇਕ ਪਹਿਰ ਤਕ ਉਸ ਨਾਲ ਸੰਯੋਗ ਕੀਤਾ। ਜਦੋਂ ਮਾਲੀ ਦੇ ਘਰੋਂ ਆਈ ਤਾਂ ਆਪਣਾ ਬਸਤ੍ਰ ਵੀ ਉਠਾ ਲਿਆਈ।੫।

ਉਹ ਸਤ੍ਰੂ ਲੈ ਕੇ ਆਪਣੇ ਪਤੀ ਕੋਲ ਗਈ ਅਤੇ ਉਸ ਲਈ (ਸਤ੍ਰੂ ਵਾਲੇ) ਬਸਤ੍ਰ ਨੂੰ ਖੋਲਣ ਲਗੀ। ਉਹ ਮੂਰਖ ਹਾਥੀ ਨੂੰ ਵੇਖ ਕੇ ਡਰ ਗਿਆ। ਤਦੋਂ ਇਸਤਰੀ ਨੇ ਤੁਰਤ ਬਚਨ ਕੀਤਾ।੬।

(ਮੈਂ) ਸੁੱਤੀ ਹੋਈ ਸਾਂ ਤਾਂ ਮੈਨੂੰ ਸੁਪਨਾ ਆਇਆ ਕਿ ਮਸਤ ਹਾਥੀ ਤੁਹਾਡੇ ਪਿਛੇ ਪਿਆ ਹੋਇਆ ਹੈ। ਮੈਂ ਡਰ ਕੇ ਪੰਡਿਤ ਨੂੰ ਬੁਲਾਇਆ। ਜਿਸ ਤਰ੍ਹਾਂ ਉਸ ਨੇ ਕਿਹਾ ਉਹੀ (ਮੈਂ) ਕੰਮ ਕੀਤਾ।੭।

ਦੋਹਰਾ

ਸਤ੍ਰੂਆਂ ਦਾ ਹਾਥੀ ਬਣਾ ਕੇ ਜੇ ਕੋਈ ਦੰਦਾਂ ਨਾਲ ਖਾਏਗਾ, ਉਸ ਨੂੰ ਮਸਤ ਹਾਥੀ ('ਗੈਵਰ') ਦਾ ਡਰ ਕਦੇ ਵੀ ਨਹੀਂ ਹੋਏਗਾ।੮। ਉਹ ਮੂਰਖ ਗੱਲ ਸੁਣ ਕੇ ਫੁਲ ਗਿਆ ਅਤੇ ਭੇਦ ਨੂੰ ਸਮਝ ਨ ਸਕਿਆ। (ਉਸ ਨੇ ਸੋਚਿਆ ਕਿ) ਸਤ੍ਰੂਆਂ ਦਾ ਹਾਥੀ (ਮੈਥੋਂ) ਚਬਵਾ ਕੇ ਮੈਨੂੰ ਇਸਤਰੀ ਨੇ ਬਚਾ ਲਿਆ ਹੈ।੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੮੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੮੯। ੧੫੬੨। ਚਲਦਾ।

ਦੋਹਰਾ

ਸਹਰ ਇਟਾਵਾ ਮੈਂ ਹੁਤੇ ਨਾਨਾ ਨਾਮ ਸੁਨਾਰ।
ਤਾ ਕੀ ਅਤਿ ਹੀ ਦੇਹ ਮੈਂ ਦੀਨੋ ਰੂਪ ਮੁਰਾਰ। ੧।

ਚੌਪਈ

ਜੇ ਤ੍ਰਿਯ ਤਾ ਕੋ ਨੈਨ ਨਿਹਾਰੈ। ਆਪੁਨ ਕੋ ਕਰਿ ਧੰਨਯ ਬਿਚਾਰੈ।
ਯਾ ਕੈ ਰੂਪ ਤੁਲਿ ਕੋਊ ਨਾਹੀ। ਯੋ ਕਹਿ ਕੈ ਅਬਲਾ ਬਲਿ ਜਾਹੀ। ੨।

ਦੋਹਰਾ

ਦੀਪ ਕਲਾ ਨਾਮਾ ਹੁਤੀ ਦੁਹਿਤਾ ਰਾਜ ਕੁਮਾਰਿ।
ਅਮਿਤ ਦਰਬੁ ਤਾ ਕੋ ਰਹੈ ਦਾਸੀ ਰਹੈ ਹਜਾਰ। ੩।
ਪਠੈ ਏਕ ਤਿਨ ਸਹਚਰੀ ਲਯੋ ਸੁਨਾਰ ਬੁਲਾਇ।
ਰੈਨਿ ਦਿਨਾ ਤਾ ਸੋ ਰਮੈ ਅਧਿਕ ਚਿਤ ਸੁਖੁ ਪਾਇ। ੪।

ਚੌਪਈ

ਰਾਤ ਦਿਵਸ ਤਿਹ ਧਾਮ ਬੁਲਾਵੈ। ਕਾਮ ਕੇਲ ਤਿਹ ਸੰਗ ਕਮਾਵੈ।
ਪ੍ਰੀਤਿ ਮਾਨਿ ਤਿਹ ਸਾਥ ਬਿਹਾਰੈ। ਵਾ ਕੇ ਲਿਯੋ ਪ੍ਰਾਨ ਦੈ ਡਾਰੈ। ੫।
ਏਕ ਦਿਵਸ ਤਿਹ ਧਾਮ ਬੁਲਾਯੋ। ਤਬ ਲੋ ਪਿਤੁ ਤਾ ਕੇ ਗ੍ਰਿਹ ਆਯੋ।
ਕਛੁ ਨ ਚਲਿਯੋ ਜਤਨ ਇਹ ਕੀਨੋ। ਅੰਜਨ ਆਂਜਿ ਬਿਦਾ ਕਰਿ ਦੀਨੋ। ੬।

ਦੋਹਰਾ

ਅਧਿਕ ਮੂੜ ਤਾ ਕੋ ਪਿਤਾ ਸਕਿਯੋ ਭੇਦ ਨਹਿ ਚੀਨ।
ਆਖਨ ਅੰਜਨ ਆਂਜਿ ਤ੍ਰਿਯ ਮੀਤ ਬਿਦਾ ਕਹਿ ਦੀਨ। ੭। ੧।
*ਇਤਿ ਸ੍ਰੀ ਚਰਿਤ੍ਰ ਪ੍ਰਭਾਕਰੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਨਬਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੦। ੧੫੬੯। ਅਫਜ਼ੂ।*

ਦੋਹਰਾ

ਗਬਿੰਦ ਚੰਦ ਨਰੇਸ ਕੇ ਮਾਧਵਨਲ ਨਿਜੁ ਮੀਤ।
ਪੜੇ ਬ੍ਰਾਹਮਣਨ ਸ਼ਾਸਤ੍ਰ ਖਟ ਕੋਕ ਸਾਰ ਸੰਗੀਤ। ੧।

ਚੌਪਈ

ਮਧੁਰ ਮਧੁਰ ਧੁਨਿ ਬੇਨੁ ਬਜਾਵੈ। ਜੇ ਕੋਊ ਤ੍ਰਿਯ ਸੁਵਨਨ ਸੁਨਿ ਪਾਵੈ।
ਚਿਤ ਮੈ ਅਧਿਕ ਮਤ ਹੈ ਝੂਲੈ। ਗ੍ਰਿਹ ਕੀ ਸਕਲ ਤਾਹਿ ਸੁਧਿ ਭੂਲੈ। ੨।

ਪੁਰ ਬਾਸੀ ਨ੍ਰਿਪ ਪੈ ਚਲਿ ਆਏ। ਆਇ ਰਾਇ ਤਨ ਬਚਨ ਸੁਨਾਏ।
ਕੈ ਮਾਧਵਨਲ ਕੋ ਅਬ ਮਰਿਯੈ। ਨਾ ਤੋ ਯਾ ਕਹ ਦੇਸ ਨਿਕਰਿਯੈ। ੩।

ਦੌਹਰਾ

ਇਟਾਵਾ ਸ਼ਹਿਰ ਵਿਚ ਨਾਨਾ ਨਾਂ ਦਾ ਇਕ ਸੁਨਿਆਰਾ ਰਹਿੰਦਾ ਸੀ। ਪਰਮਾਤਮਾ ਨੇ ਉਸ ਦੀ ਦੇਹੀ ਨੂੰ ਬਹੁਤ ਸੁੰਦਰ ਬਣਾਇਆ ਸੀ।੧।

ਚੌਪਈ

ਜੋ ਇਸਤਰੀ ਉਸ ਨੂੰ ਵੇਖ ਲੈਂਦੀ, ਉਹ ਆਪਣੇ ਆਪ ਨੂੰ ਧੰਨ ਸਮਝਦੀ। ‘ਉਸ ਦੇ ਰੂਪ ਦੇ ਸਮਾਨ ਹੋਰ ਕੋਈ ਨਹੀਂ’ ਇਹ ਕਹਿ ਕੇ ਇਸਤਰੀਆਂ ਬਲਿਹਾਰੇ ਜਾਂਦੀਆਂ ਸਨ।੨।

ਦੌਹਰਾ

(ਉਥੇ) ਦੀਪ ਕਲਾ ਨਾਂ ਦੀ ਇਕ ਰਾਜ ਕੁਮਾਰੀ ਸੀ। ਉਸ ਕੋਲ ਬੇਹਿਸਾਬਾ ਧਨ ਸੀ ਅਤੇ ਹਜ਼ਾਰਾਂ ਦਾਸੀਆਂ ਰਹਿੰਦੀਆਂ ਸਨ।੩। ਉਸ ਨੇ ਇਕ ਦਾਸੀ ਭੇਜ ਕੇ ਸੁਨਿਆਰੇ ਨੂੰ ਬੁਲਾ ਲਿਆ। ਉਸ ਨਾਲ ਰਾਤ ਦਿਨ ਸਹਿਵਾਸ ਕਰਦੀ ਅਤੇ ਮਨ ਵਿਚ ਬਹੁਤ ਸੁਖ ਪ੍ਰਾਪਤ ਕਰਦੀ।੪।

ਚੌਪਈ

ਉਸ (ਸੁਨਿਆਰੇ) ਨੂੰ ਰਾਤ ਦਿਨ ਘਰ ਬੁਲਾਉਂਦੀ ਅਤੇ ਉਸ ਨਾਲ ਕਾਮ-ਕ੍ਰੀੜਾ ਕਰਦੀ। ਪ੍ਰੇਮ ਪੂਰਵਕ ਉਸ ਨਾਲ ਰਮਣ ਕਰਦੀ ਅਤੇ ਉਸ ਲਈ ਪ੍ਰਾਣ ਨਿਛਾਵਰ ਕਰਦੀ।੫।

(ਉਸ ਨੂੰ) ਇਕ ਦਿਨ ਘਰ ਬੁਲਾਇਆ, ਤਦ ਤਕ ਉਸ ਦਾ ਪਿਤਾ ਘਰ ਆ ਗਿਆ। ਜਦੋਂ ਕੁਝ ਵਾਹ ਨ ਲਗੀ, ਤਾਂ ਇਹ ਯਤਨ ਕੀਤਾ ਕਿ (ਉਸ ਦੀ ਅੱਖ ਵਿਚ) ਸੁਰਮਾ ਪਾ ਕੇ ਵਿਦਾ ਕਰ ਦਿੱਤਾ।੬।

ਦੌਹਰਾ

ਉਸ ਦਾ ਪਿਤਾ ਬਹੁਤ ਮੂਰਖ ਸੀ, ਉਹ ਭੇਦ ਨੂੰ ਨ ਸਮਝ ਸਕਿਆ। (ਉਸ) ਇਸਤਰੀ ਨੇ ਅੱਖਾਂ ਵਿਚ ਸੁਰਮਾ ਪਾ ਕੇ ਮਿਤਰ ਨੂੰ ਵਿਦਾ ਕਰ ਦਿੱਤਾ।੭।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੦। ੧੫੬੯। ਚਲਦਾ।*

ਦੌਹਰਾ

ਗੋਬਿੰਦ ਚੰਦ ਰਾਜੇ ਦਾ ਮਾਧਵਾਨਲ (ਨਾਂ ਦਾ ਇਕ) ਜਿਗਰੀ ਮਿੱਤਰ ਸੀ ਜੋ ਵਿਆਕਰਣ ਖਟ-ਸ਼ਾਸਤ੍ਰ, ਕੋਕ ਸ਼ਾਸਤ੍ਰ ਅਤੇ ਸੰਗੀਤ ਪੜ੍ਹਦਾ ਸੀ।੧।

ਚੌਪਈ

ਉਹ ਮਿਠੀ ਮਿਠੀ ਧੁਨ ਨਾਲ ਬੰਸਰੀ ਵਜਾਉਂਦਾ ਸੀ। (ਜਿਸ ਨੂੰ) ਜੋ ਕੋਈ ਇਸਤਰੀ ਕੰਨਾਂ ਨਾਲ ਸੁਣ ਲੈਂਦੀ ਤਾਂ ਚਿਤ ਵਿਚ ਅਧਿਕ ਮਸਤ ਹੋ ਕੇ ਝੂਮਦੀ। ਉਸ ਨੂੰ ਘਰ ਦੀ ਸਾਰੀ ਸੁੱਧ ਬੁੱਧ ਭੁਲ ਜਾਂਦੀ।੨।

ਸ਼ਹਿਰ ਦੇ ਨਿਵਾਸੀ ਰਾਜੇ ਕੋਲ ਚਲ ਕੇ ਆਏ ਅਤੇ ਆ ਕੇ ਰਾਜੇ ਪ੍ਰਤਿ ਬਚਨ ਕਹੇ। ਜਾਂ ਤਾਂ ਮਾਧਵਾਨਲ ਨੂੰ ਹੁਣ ਮਾਰ ਦਿਓ, ਨਹੀਂ ਤਾਂ ਇਸ ਨੂੰ ਦੇਸ ਨਿਕਾਲਾ ਦੇ ਦਿਓ।੩।

ਦੋਹਰਾ

ਇਹ ਹਮਾਰੀ ਇਸਤ੍ਰੀਨ ਕੇ ਲੇਤ ਚਿਤ ਬਿਰਮਾਇ।
ਜੋ ਹਮ ਸਭ ਕੋ ਕਾਢਿਯੈ ਤੋ ਇਹ ਰਖਿਯੈ ਰਾਹਿ। ੪।

ਚੌਪਈ

ਤੋਰਿ ਰਾਵ ਤਬ ਜਲਜ ਮੰਗਾਏ। ਭਾਤਿ ਬਿਛੋਨਾ ਕੀ ਬਿਛਵਾਏ।
ਸਕਲ ਸਖੀ ਤਿਹ ਪਰ ਬੈਠਾਈ। ਭਾਤਿ ਭਾਤਿ ਕੀ ਪ੍ਰਭਾ ਬਨਾਈ। ੫।
ਮਾਧਵਨਲ ਕੋ ਬੋਲਿ ਪਠਾਇਸ। ਤਵਨ ਸਭਾ ਭੀਤਰ ਬੈਠਾਇਸ।
ਰੀਝਿ ਬਿਪ੍ਰ ਤਬ ਬੇਨ ਬਜਾਈ। ਸਭ ਇਸਤ੍ਰੀਨ ਕੇ ਚਿਤ ਸੁ ਭਾਈ। ੬।

ਦੋਹਰਾ

ਸਭ ਅਬਲਾ ਮੋਹਿਤ ਭਈ ਨਾਦ ਸ੍ਰਵਨ ਸੁਨਿ ਪਾਇ।
ਸਭਹਿਨ ਕੇ ਤਨ ਸੋ ਗਏ ਕਮਲ ਪੜ੍ਹ ਲਪਟਾਇ। ੭।

ਚੌਪਈ

ਮਾਧਵਨਲ ਨ੍ਰਿਪ ਤੁਰਤੁ ਨਿਕਾਰਿਯੋ। ਬਿਪ੍ਰ ਜਾਨਿ ਜਿਯ ਤੇ ਨਹੀ ਮਾਰਿਯੋ।
ਕਾਮਾਵਤੀ ਨਗਰ ਚਲਿ ਆਯੋ। ਕਾਮਕੰਦਲਾ ਸੋ ਹਿਤ ਭਾਯੋ। ੮।

ਦੋਹਰਾ

ਕਾਮ ਸੈਨ ਰਾਜਾ ਜਹਾ ਤਹ ਦਿਜ ਪਹੁੰਚਯੋ ਜਾਇ।
ਪ੍ਰਗਟ ਤੀਨਿ ਸੈ ਸਾਠਿ ਤ੍ਰਿਯ ਨਾਚਤ ਜਹਾ ਬਨਾਇ। ੯।

ਚੌਪਈ

ਮਾਧਵ ਤੋਨ ਸਭਾ ਮਹਿ ਆਯੋ। ਆਨਿ ਰਾਵ ਕੋ ਸੀਸ ਝੁਕਾਯੋ।
ਸੂਰਬੀਰ ਬੈਠੇ ਬਹੁ ਜਹਾ। ਨਾਚਤ ਕਾਮਕੰਦਲਾ ਤਹਾ। ੧੦।

ਦੋਹਰਾ

ਚੰਦਨ ਕੀ ਤਨ ਕੰਚੁਕੀ ਕਾਮਾ ਕਸੀ ਬਨਾਇ।
ਅੰਗਿਯਾ ਹੀ ਸਭ ਕੋ ਲਖੈ ਚੰਦਨ ਲਖਯੋ ਨ ਜਾਇ। ੧੧।
ਚੰਦਨ ਕੀ ਲੈ ਬਾਸਨਾ ਭਵਰ ਬਹਿਨ੍ਯੋ ਆਇ।
ਸੋ ਤਿਨ ਕੁਚ ਕੀ ਬਾਯੁ ਤੇ ਦੀਨੋ ਤਾਹਿ ਉਠਾਇ। ੧੨।

ਚੌਪਈ

ਇਹ ਸੁ ਭੇਦ ਬਿਪ ਨੈ ਲਹਿ ਲਯੋ। ਰੀਝਤ ਅਧਿਕ ਚਿਤ ਮਹਿ ਭਯੋ।
ਅਮਿਤ ਦਰਬੁ ਨ੍ਰਿਪ ਤੇ ਜੋ ਲੀਨੋ। ਸੋ ਲੈ ਕਾਮਕੰਦਲਹਿ ਦੀਨੋ। ੧੩।

ਦੋਹਰਾ

ਇਹ ਸਾਡੀਆਂ ਇਸਤਰੀਆਂ ਦੇ ਚਿਤ ਭਰਮਾ ਲੈਂਦਾ ਹੈ। ਜਾਂ ਤਾਂ ਸਾਨੂੰ ਸਾਰਿਆਂ ਨੂੰ ਕਢ ਦਿਓ ਅਤੇ ਇਸ ਨੂੰ ਰਖ ਲਵੋ।੪।

ਚੌਪਈ

ਤਦ ਰਾਜੇ ਨੇ ਕਮਲ ਫੁਲ ਤੁੜਵਾ ਕੇ ਮੰਗਵਾਏ ਅਤੇ ਵਿਛੋਣੇ ਵਾਂਗ ਵਿਛਵਾ ਦਿੱਤੇ। ਤਰ੍ਹਾਂ ਤਰ੍ਹਾਂ ਦੇ ਸ਼ਿੰਗਾਰ ਕਰਵਾ ਕੇ ਉਸ ਉਤੇ ਸਾਰੀਆਂ ਸਖੀਆਂ ਬਿਠਾ ਦਿੱਤੀਆਂ। ੫।

(ਤਾਂ ਉਸ ਨੇ) ਮਾਧਵਾਨਲ ਨੂੰ ਬੁਲਵਾ ਲਿਆ ਅਤੇ ਉਸ ਨੂੰ ਸਭਾ ਵਿਚ ਬਿਠਾਇਆ। ਤਦ ਬ੍ਰਾਹਮਣ (ਮਾਧਵਾਨਲ) ਨੇ ਰੀਝ ਕੇ ਬੰਸਰੀ ਵਜਾਈ, ਜੋ ਸਾਰੀਆਂ ਇਸਤਰੀਆਂ ਦੇ ਮਨ ਨੂੰ ਚੰਗੀ ਲਗੀ।੬।

ਦੋਹਰਾ

ਕੰਨਾਂ ਨਾਲ ਉਸ ਧੁਨ ਨੂੰ ਸੁਣ ਕੇ ਸਾਰੀਆਂ ਇਸਤਰੀਆਂ ਮੋਹਿਤ ਹੋ ਗਈਆਂ। ਸਾਰੀਆਂ ਦੇ ਸ਼ਰੀਰ ਨਾਲ ਕਮਲ ਦੇ ਪੱਤੇ ਚਿਪਕ ਗਏ।੭।

ਚੌਪਈ

ਮਾਧਵਾਨਲ ਨੂੰ ਰਾਜੇ ਨੇ ਤੁਰਤ ਕੱਢ ਦਿੱਤਾ, ਪਰ ਬ੍ਰਾਹਮਣ ਜਾਣ ਕੇ ਜਾਨੋ ਨਹੀਂ ਮਾਰਿਆ। (ਉਹ ਉਥੋਂ) ਚਲ ਕੇ ਕਾਮਾਵਤੀ ਨਗਰੀ ਵਿਚ ਆ ਗਿਆ। (ਉਥੇ ਆ ਕੇ ਉਸ ਦਾ) ਕਾਮਕੰਦਲਾ ਨਾਲ ਹਿਤ ਹੋ ਗਿਆ।੮।

ਦੋਹਰਾ

ਜਿਥੇ ਕਾਮ ਸੈਨ ਨਾਂ ਦਾ ਰਾਜਾ ਸੀ, ਬ੍ਰਾਹਮਣ (ਮਾਧਵਾਨਲ) ਉਥੇ ਜਾ ਪਹੁੰਚਿਆ। ਉਥੇ (ਰਾਜੇ ਦੇ) ਸਾਹਮਣੇ ੩੬੦ ਇਸਤਰੀਆਂ ਨਾਚ ਕਰਦੀਆਂ ਹੁੰਦੀਆਂ ਸਨ।੯।

ਚੌਪਈ

ਮਾਧਵਾਨਲ ਉਸ ਦੀ ਸਭਾ ਵਿਚ ਆਇਆ ਅਤੇ ਆ ਕੇ ਰਾਜੇ ਨੂੰ ਸੀਸ ਝੁਕਾਇਆ। ਜਿਥੇ ਬਹੁਤ ਸੂਰਬੀਰ ਬੈਠੇ ਹੋਏ ਸਨ, ਉਥੇ ਕਾਮਕੰਦਲਾ ਨਚ ਰਹੀ ਸੀ।੧੦।

ਦੋਹਰਾ

ਕਾਮਕੰਦਲਾ ('ਕਾਮਾ') ਨੇ ਚੰਦਨ ਦੀ ਅੰਗੀ ('ਕੰਚੁਕੀ') ਚੰਗੀ ਤਰ੍ਹਾਂ ਕਸੀ ਹੋਈ ਸੀ। ਸਭ ਨੂੰ ਅੰਗੀ ਹੀ ਨਜ਼ਰ ਆਉਂਦੀ ਸੀ, ਚੰਦਨ ਨਹੀਂ ਦਿਖਦਾ ਸੀ।੧੧। ਚੰਦਨ ਦੀ ਵਾਸਨਾ ਲੈ ਕੇ ਭੌਰਾ (ਉਥੇ) ਆ ਬੈਠਿਆ ਜਿਸ ਨੂੰ ਉਸ ਨੇ ਛਾਤੀਆਂ (ਦੇ ਝਟਕੇ ਤੋਂ ਪੈਦਾ ਕੀਤੀ) ਹਵਾ ਨਾਲ ਉਡਾ ਦਿੱਤਾ।੧੨।

ਚੌਪਈ

ਇਹ ਸਾਰਾ ਭੇਦ ਬ੍ਰਾਹਮਣ ਨੇ ਸਮਝ ਲਿਆ। (ਉਹ) ਮਨ ਵਿਚ ਬਹੁਤ ਪ੍ਰਸੰਨ ਹੋਇਆ। (ਉਸ ਨੇ) ਜੋ ਬਹੁਤ ਸਾਰਾ ਧਨ ਰਾਜੇ ਤੋਂ ਲਿਆ ਸੀ, ਉਹ (ਉਸ ਨੇ) ਲੈ ਕੇ ਕਾਮਕੰਦਲਾ ਨੂੰ ਦੇ ਦਿੱਤਾ।੧੩।

ਦੋਹਰਾ

ਅਮਿਤ ਦਰਬੁ ਹਮ ਜੋ ਦਯੋ ਸੋ ਇਹ ਦਯੋ ਲੁਟਾਇ।
 ਐਸੇ ਬਿਪ੍ਰ ਫਜ਼ੂਲ ਕੋ ਮੋਹਿ ਨ ਰਾਖ੍ਯੋ ਜਾਇ। ੧੪।

ਚੌਪਈ

ਬਿਪ੍ਰ ਜਾਨਿ ਜਿਯ ਤੇ ਨਹਿ ਮਰਿਯੈ। ਇਹ ਪੁਰ ਤੇ ਇਹ ਤੁਰਤੁ ਨਿਕਰਿਯੈ।
 ਜਾ ਕੇ ਦੁਰਿਯੋ ਧਾਮ ਲਹਿ ਲੀਜੈ। ਟੂਕ ਅਨੇਕ ਤਵਨ ਕੋ ਕੀਜੈ। ੧੫।

ਯਹ ਸਭ ਭੇਦ ਬਿਪ੍ਰ ਸੁਨਿ ਪਾਯੋ। ਚਲਿਯੋ ਚਲਿਯੋ ਕਾਮਾ ਗ੍ਰਿਹ ਆਯੋ।
 ਮੋ ਪਰ ਕੋਪ ਅਧਿਕ ਨਿਪ ਕੀਨੋ। ਤਿਹ ਹਿਤ ਧਾਮ ਤਿਹਾਰੋ ਚੀਨੋ। ੧੬।

ਦੋਹਰਾ

ਸੁਨਤ ਬਚਨ ਕਾਮਾ ਤੁਰਤ ਦਿਜ ਗ੍ਰਿਹ ਲਯੋ ਦੁਰਾਇ।
 ਰਾਜਾ ਕੀ ਨਿੰਦ੍ਯਾ ਕਰੀ ਤਾਹਿ ਗਰੇ ਸੋ ਲਾਇ। ੧੭।

ਕਾਮਾ ਬਾਚ

ਚੌਪਈ

ਪ੍ਰਿਯੁਗ ਇਹ ਰਾਇ ਭੇਦ ਨਹਿ ਜਾਨਤ। ਤੁਮ ਸੇ ਚਤੁਰਨ ਸੋ ਰਿਸਿ ਠਾਨਤ।
 ਮਹਾ ਮੂੜ ਨਿਪ ਕੋ ਕਾ ਕਹਿਯੈ। ਯਾ ਪਾਪੀ ਕੇ ਦੇਸ ਨ ਰਹਿਯੈ। ੧੮।

ਦੋਹਰਾ

ਚਲੋ ਤ ਏਕੈ ਮਗੁ ਚਲੋ ਰਹੇ ਰਹੋ ਤਿਹ ਗਾਉ।
 ਨਿਸੁ ਦਿਨ ਰਟੋ ਬਿਹੰਗ ਜ੍ਯੋ ਮੀਤ ਤਿਹਾਰੋ ਨਾਉ। ੧੯।
 ਬਿਰਹ ਬਾਨ ਮੋ ਤਨ ਗਡੇ ਕਾ ਸੋ ਕਰੋ ਪੁਕਾਰ।
 ਤਨਕ ਅਗਨਿ ਕੋ ਸਿਵ ਭਏ ਜਰੋ ਸੰਭਾਰਿ ਸੰਭਾਰਿ। ੨੦।
 ਆਜੁ ਸਖੀ ਮੈ ਯੋ ਸੁਨ੍ਯੋ ਪਹੁ ਫਾਟਤ ਪਿਯ ਗੋਨ।
 ਪਹੁ ਹਿਯਰੇ ਝਗਰਾ ਪਰਿਯੋ ਪਹਿਲੇ ਫਟਿ ਹੈ ਕੋਨ। ੨੧।

ਮਾਧਵ ਬਾਚ

ਚੌਪਈ

ਤੁਮ ਸੁਖ ਸੋ ਸੁੰਦਰਿ ਹੁਯਾ ਰਹੋ। ਹਮ ਕੋ ਬੇਗਿ ਬਿਦਾ ਮੁਖ ਕਹੋ।
 ਹਮਰੋ ਕਛੁ ਤਾਪ ਨਹ ਕਰਿਯਹੁ। ਨਿਤ ਰਾਮ ਕੋ ਨਾਮ ਸੰਭਰਿਯਹੁ। ੨੨।

ਦੋਹਰਾ

ਸੁਨਤ ਬਚਨ ਕਾਮਾ ਤਬੈ ਭੂਮਿ ਪਰੀ ਮੁਰਛਾਇ।
 ਜਨੁ ਘਾਯਲ ਘਾਇਨ ਲਗੇ ਗਿਰੈ ਉਠੈ ਬਰਰਾਇ। ੨੩।

ਦੋਹਰਾ

(ਰਾਜੇ ਸੋਚਿਆ) ਅਸੀਂ ਇਸ ਨੂੰ ਜੋ ਬੇਹਿਸਾਬਾ ਧਨ ਦਿੱਤਾ ਸੀ, ਉਹ (ਇਸ ਨੇ) ਲੁਟਾ ਦਿੱਤਾ ਹੈ। ਅਜਿਹੇ ਫਜ਼ੂਲ ਖਰਚ ਬ੍ਰਾਹਮਣ ਨੂੰ ਮੇਰੇ ਕੋਲੋਂ ਨਹੀਂ ਰਖਿਆ ਜਾਂਦਾ। ੧੪।

ਚੌਪਈ

ਬ੍ਰਾਹਮਣ ਜਾਣ ਕੇ (ਇਸ ਨੂੰ) ਜਾਨ ਤੋਂ ਨਹੀਂ ਮਾਰਨਾ ਚਾਹੀਦਾ, ਪਰ ਇਸ ਨੂੰ ਇਸ ਨਗਰ ਤੋਂ ਤੁਰਤ ਕਢ ਦੇਣਾ ਚਾਹੀਦਾ ਹੈ। (ਇਹ ਵੀ ਕਹਿ ਦਿੱਤਾ ਕਿ) ਜਿਸ ਦੇ ਘਰ ਵਿਚ ਇਹ ਲੁਕਿਆ ਹੋਇਆ ਮਿਲਿਆ, ਉਸ ਦੇ ਅਨੇਕ ਟੋਟੇ ਕਰ ਦਿੱਤੇ ਜਾਣ। ੧੫।

ਇਹ ਸਾਰੀ ਗੱਲ ਬ੍ਰਾਹਮਣ ਨੇ ਸੁਣ ਲਈ। ਉਹ ਚਲਦਾ ਚਲਦਾ ਕਾਮਕੰਦਲਾ ਦੇ ਘਰ ਆਇਆ। (ਕਹਿਣ ਲਗਿਆ ਕਿ) ਮੇਰੇ ਉਤੇ ਰਾਜੇ ਨੇ ਬਹੁਤ ਕ੍ਰੋਧ ਕੀਤਾ ਹੈ। ਇਸ ਲਈ ਤੇਰਾ ਘਰ ਲਭਿਆ ਹੈ। ੧੬।

ਦੋਹਰਾ

ਕਾਮਕੰਦਲਾ ਨੇ ਬਚਨ ਸੁਣ ਕੇ ਤੁਰਤ ਬ੍ਰਾਹਮਣ ਨੂੰ ਘਰ ਵਿਚ ਲੁਕਾ ਲਿਆ। ਉਸ ਨੂੰ ਗਲੇ ਨਾਲ ਲਾ ਕੇ ਰਾਜੇ ਦੀ ਨਿੰਦਿਆ ਕੀਤੀ। ੧੭।

ਕਾਮਕੰਦਲਾ ਨੇ ਕਿਹਾ--

ਚੌਪਈ

ਇਸ ਰਾਜੇ ਨੂੰ ਧਿੱਕਾਰ ਹੈ ਜੋ ਭੇਦ ਨੂੰ ਨਹੀਂ ਜਾਣਦਾ। ਤੁਹਾਡੇ ਵਰਗੇ ਸੂਝਵਾਨ ਉਤੇ ਨਾਰਾਜ਼ ਹੁੰਦਾ ਹੈ। ਅਜਿਹੇ ਮਹਾ ਮੂਰਖ ਰਾਜੇ ਨੂੰ ਕੀ ਕਹੀਏ। ਇਸ ਪਾਪੀ ਦੇ ਦੇਸ ਨਹੀਂ ਰਹਿਣਾ ਚਾਹੀਦਾ। ੧੮।

ਦੋਹਰਾ

ਜੇ ਚਲੋਗੇ ਤਾਂ (ਤੁਹਾਡੇ ਨਾਲ) ਇਕੋ ਮਾਰਗ ਉਤੇ ਚਲਾਂਗੀ, (ਜਿਥੇ) ਰਹੋਗੇ, ਉਸ ਪਿੰਡ ਵਿਚ ਰਹਾਂਗੀ। ਰਾਤ ਦਿਨ ਪੰਛੀ (ਪਪੀਹੇ) ਵਾਂਗ ਹੇ ਮਿੱਤਰ! ਤੇਰਾ ਨਾਮ ਜਪਾਂਗੀ। ੧੯। ਵਿਯੋਗ ਦਾ ਬਾਣ ਮੇਰੇ ਸ਼ਰੀਰ ਵਿਚ ਲਗਾ ਹੈ, ਕਿਸ ਅਗੇ ਪੁਕਾਰ ਕਰਾਂ। ਥੋੜੀ ਜਿਹੀ ਅਗਨੀ ਦਾ ਸਿਵਾ ਬਣ ਗਿਆ ਹੈ, ਹੌਲੀ ਹੌਲੀ ਸੜ ਰਹੀ ਹਾਂ। ੨੦। (ਆਪਣੇ ਆਪ ਨਾਲ ਗੱਲ ਕਰਦੀ ਹੋਈ ਕਹਿੰਦੀ ਹੈ--) ਹੇ ਸਖੀ! ਅਜ ਮੈਂ ਇਹ ਸੁਣਿਆ ਹੈ ਕਿ ਪਹੁ ਫੁਟਾਲੇ ਨਾਲ ਪ੍ਰੀਤਮ ਚਲੇ ਜਾਣਗੇ। (ਮੇਰੇ) ਹਿਰਦੇ ਵਿਚ ਝਗੜਾ ਚਲ ਰਿਹਾ ਹੈ ਕਿ ਪਹਿਲਾਂ ਕੌਣ ਫਟੇਗਾ? (ਪਹੁ ਫੁਟਾਲਾ ਹੋਵੇਗਾ ਜਾਂ ਮੇਰਾ ਹਿਰਦਾ ਫਟੇਗਾ)। ੨੧।

ਮਾਧਵਾਨਲ ਨੇ ਕਿਹਾ--

ਚੌਪਈ

ਹੇ ਸੁੰਦਰੀ! ਤੁਸੀਂ ਸੁਖ ਨਾਲ ਇਥੇ ਰਹੋ ਅਤੇ ਸਾਨੂੰ ਜਲਦੀ ਨਾਲ ਮੁਖ ਤੋਂ ਵਿਦਾ ਕਰੋ। ਸਾਡੇ (ਜਾਣ ਦਾ) ਕੋਈ ਦੁਖ ਨਹੀਂ ਮੰਨਣਾ ਅਤੇ ਨਿੱਤ ਰਾਮ ਦੇ ਨਾਮ ਦੀ ਅਰਾਧਨਾ ਕਰਨਾ। ੨੨।

ਦੋਹਰਾ

ਕਾਮਕੰਦਲਾ (ਮਾਧਵਾਨਲ ਦੇ) ਬਚਨ ਸੁਣ ਕੇ ਬੇਹੋਸ਼ ਹੋ ਕੇ ਧਰਤੀ ਉਤੇ ਡਿਗ ਪਈ, ਮਾਨੋ ਘਾਇਲ ਘਾਉ ਲਗਣ ਤੇ ਡਿਗਦਾ, ਉਠਦਾ ਅਤੇ ਬਰੜਾਉਂਦਾ ਹੋਵੇ। ੨੩।

ਸੌਰਠਾ

ਅਧਿਕ ਬਿਰਹ ਕੇ ਸੰਗ ਪੀਤ ਬਰਨ ਕਾਮਾ ਭਈ।
ਰਕਤ ਨ ਰਹਿਯੋ ਅੰਗ ਚਲਿਯੋ ਮੀਤ ਚੁਰਾਇ ਚਿਤ। ੨੪।

ਦੌਹਰਾ

ਟਾਂਕ ਤੋਲ ਤਨ ਨ ਰਹਿਯੋ ਮਾਸਾ ਰਹਿਯੋ ਨ ਮਾਸ।
ਬਿਰਹਿਨ ਕੋ ਤੀਨੋ ਭਲੇ ਹਾਡ ਚਾਮ ਅਰੁ ਸ੍ਵਾਸ। ੨੫।
ਅਤਿ ਕਾਮਾ ਲੋਟਤ ਧਰਨਿ ਮਾਧਵਨਲ ਕੇ ਹੇਤ।
ਟੂਟੋ ਅਮਲ ਅਫੀਮਿਯਹਿ ਜਨੁ ਪਸਵਾਰੇ ਲੇਤ। ੨੬।
ਮਿਲਤ ਨੈਨ ਨਹਿ ਰਹਿ ਸਕਤ ਜਾਨਤ ਪ੍ਰੀਤਿ ਪਤੰਗ।
ਛੂਟਤ ਬਿਰਹ ਬਿਯੋਗ ਤੇ ਹੋਮਤ ਅਪਨੋ ਅੰਗ। ੨੭।

ਕਾਮਾ ਬਾਚ

ਚੌਪਈ

ਖੰਡ ਖੰਡ ਕੈ ਤੀਰਥ ਕਰਿਹੋ। ਬਾਰਿ ਅਨੇਕ ਆਗਿ ਮੈ ਬਰਿਹੋ।
ਕਾਸੀ ਬਿਖੈ ਕਰਵਤਿਹਿ ਪੈਹੋ। ਢੂਢਿ ਮੀਤ ਤੇ ਕੋ ਤਊ ਲੈਹੋ। ੨੮।

ਅਤਿਲ

ਜਹਾ ਪਿਯਰਵਾ ਚਲੇ ਪ੍ਰਾਨ ਤਿਤਹੀ ਚਲੇ।
ਸਕਲ ਸਿਬਿਲ ਭਏ ਅੰਗ ਸੰਗ ਜੈਹੈ ਭਲੇ।
ਮਾਧਵਨਲ ਕੋ ਨਾਮੁ ਮੰਤ੍ਰੁ ਸੋ ਜਾਨਿਯੈ।
ਹੋ ਜਾਤੋ ਲਗਤ ਉਚਾਟ ਸਤਿ ਕਰਿ ਮਾਨਿਯੈ। ੨੯।

ਦੌਹਰਾ

ਜੋ ਤੁਮਰੀ ਬਾਛਾ ਕਰਤ ਪ੍ਰਾਨ ਹਰੈ ਜਮ ਮੋਹਿ।
ਮਰੇ ਪਰਾਤ ਚੁਰੈਲ ਹੈ ਚਮਕਿ ਚਿਤੈਹੋ ਤੋਹਿ। ੩੦।
ਬਰੀ ਬਿਰਹ ਕੀ ਆਗਿ ਮੈ ਜਰੀ ਰਖੈ ਹੋ ਨਾਉ।
ਭਾਤਿ ਜਰੀ ਕੀ ਬਰੀ ਕੀ ਢਿਗ ਤੇ ਕਬਹੂੰ ਨ ਜਾਉ। ੩੧।
ਸਾਚ ਕਹਤ ਹੈ ਬਿਰਹਨੀ ਰਹੀ ਪ੍ਰੇਮ ਸੋ ਪਾਗਿ।
ਡਰਤ ਬਿਰਹ ਕੀ ਅਗਨਿ ਸੋ ਜਰਤ ਕਾਠ ਕੀ ਆਗਿ। ੩੨।
ਤਬ ਮਾਧਵਨਲ ਉਠਿ ਚਲਿਯੋ ਭਯੋ ਪਵਨ ਕੋ ਭੇਸ।
ਜਸ ਧੁਨਿ ਸੁਨਿ ਸਿਰ ਧੁਨਿ ਗਯੋ ਬਿਕ੍ਰਮ ਜਹਾ ਨਰੇਸ। ੩੩।

ਚੌਪਈ

ਬਿਕ੍ਰਮ ਜਹਾ ਨਿਤਿ ਚਲਿ ਆਵੈ। ਪੂਜਿ ਗੋਰਜਾ ਕੋ ਗ੍ਰਿਹ ਜਾਵੈ।
ਮੰਦਿਰ ਉਚ ਧੁਜਾ ਫਹਰਾਹੀ। ਫਟਕਾਚਲ ਲਖਿ ਤਾਹਿ ਲਜਾਹੀ। ੩੪।

ਸ਼ੌਰਠਾ

ਅਧਿਕ ਵਿਯੋਗ ਕਾਰਨ ਕਾਮਕੰਦਲਾ ਦਾ ਰੰਗ ਪੀਲਾ ਪੈ ਗਿਆ। (ਉਸ ਦੇ) ਸ਼ਰੀਰ ਵਿਚ ਲਹੂ ਨਹੀਂ ਰਿਹਾ (ਕਿਉਂਕਿ ਉਸ ਦਾ) ਮਿੱਤਰ ਦਿਲ ਚੁਰਾ ਕੇ ਚਲਾ ਗਿਆ ਹੈ। ੨੪।

ਦੌਹਰਾ

ਚਾਰ ਮਾਸੇ ਸ਼ਰੀਰ ਨਹੀਂ ਰਿਹਾ ਅਤੇ ਮਾਸਾ ਜਿੰਨਾ ਵੀ ਮਾਸ ਨਹੀਂ ਰਿਹਾ। ਵਿਯੋਗਣਾਂ ਲਈ ਹਡ, ਚੰਮ ਅਤੇ ਸੁਆਸ ਤਿੰਨੇ (ਰੋਗ) ਚੰਗੇ ਹਨ। ੨੫। ਮਾਧਵਾਨਲ ਦੇ ਹਿਤ ਲਈ ਕਾਮਕੰਦਲਾ ਧਰਤੀ ਉਤੇ ਲੋਟ ਪੋਟ ਹੋ ਰਹੀ ਹੈ, ਮਾਨੋ ਅਮਲ ਤੋਂ ਟੁਟਿਆ ਅਫੀਮਦੀ ਪਲਸੇਟੇ ਮਾਰ ਰਿਹਾ ਹੋਵੇ। ੨੬।

ਪਤੰਗ (ਦੀਪਕ ਨਾਲ ਪਾਈ) ਪ੍ਰੀਤ ਤੋਂ ਜਾਣ ਸਕਦਾ ਹੈ ਕਿ ਨੈਣ ਮਿਲਾਏ ਬਿਨਾ ਰਿਹਾ ਨਹੀਂ ਜਾ ਸਕਦਾ। ਉਹ ਵਿਰਹ ਵਿਯੋਗ ਕਾਰਨ (ਦੀਪਕ ਨੂੰ) ਛੋਹ ਕੇ ਆਪਣੇ ਅੰਗ ਸਾੜ (ਹੋਮ ਕਰ) ਦਿੰਦਾ ਹੈ। ੨੭।

ਕਾਮਕੰਦਲਾ ਨੇ ਕਿਹਾ--

ਚੌਪਈ

(ਮੈਂ) ਸਾਰਿਆਂ ਖੰਡਾਂ ਦੇ ਤੀਰਥਾਂ ਤੇ ਜਾਵਾਂਗੀ। ਅਨੇਕ ਵਾਰ ਅਗਨੀ ਵਿਚ ਸੜਾਂਗੀ। ਕਾਸੀ ਵਿਚ ਆਰੇ ਨਾਲ ਚਿਰਵਾਵਾਂਗੀ। ਹੇ ਮਿੱਤਰ! ਤੈਨੂੰ ਤਦ (ਜਾ ਕੇ) ਲਭ ਲਵਾਂਗੀ। ੨੮।

ਅਤਿਲ

ਜਿਥੇ ਪਿਆਰਾ ਚਲੇਗਾ, ਪ੍ਰਾਣ ਉਥੇ ਹੀ ਜਾਣਗੇ। ਸਾਰੇ ਅੰਗ ਸਿਥਲ ਹੋ ਗਏ ਹਨ, (ਪ੍ਰੀਤਮ) ਦੇ ਨਾਲ ਜਾਣਾ ਹੀ ਚੰਗਾ ਹੈ। ਮਾਧਵਾਨਲ ਦੇ ਨਾਂ ਨੂੰ ਮੰਤ੍ਰ ਸਮਝਣਾ ਚਾਹੀਦਾ ਹੈ। (ਇਸ ਦੇ) ਲਗਣ ਨਾਲ ਉਦਾਸੀ ਚਲੀ ਜਾਂਦੀ ਹੈ। ਇਸ ਨੂੰ ਸਤਿ ਕਰ ਕੇ ਸਮਝੋ। ੨੯।

ਦੌਹਰਾ

ਜੇ ਤੁਹਾਡੀ ਇੱਛਾ ਕਰਦਿਆਂ ਜਮ ਮੇਰੇ ਪ੍ਰਾਣ ਹਰ ਲਏ, ਤਾਂ ਮੈਂ ਮਰਨ ਉਪਰੰਤ ਚੁੜੇਲ ਬਣ ਕੇ ਚਮਕ ਕੇ ਤੁਹਾਨੂੰ ਵੇਖਾਂਗੀ। ੩੦। ਬਿਰਹੋਂ ਦੀ ਅੱਗ ਵਿਚ ਸੜ ਕੇ ਮੈਂ ਆਪਣਾ ਨਾਂ ਜੜੀ-ਬੂਟੀ ਰਖ ਲਵਾਂਗੀ ਅਤੇ ਜੜੀ-ਬੂਟੀ ਵਾਂਗ (ਪ੍ਰੀਤਮ ਦੇ) ਨੇੜਿਓਂ ਕਦੇ ਵੀ ਨਹੀਂ ਜਾਵਾਂਗੀ। ੩੧।

ਸਚ ਕਹਿੰਦੀ ਹਾਂ ਕਿ (ਮੈਂ) ਵਿਯੋਗਣ ਪ੍ਰੇਮ ਵਿਚ ਮਗਨ ਹੋ ਗਈ ਹਾਂ। ਵਿਯੋਗ ਦੀ ਅੱਗ ਤੋਂ ਡਰਦੀ ਹੋਈ ਕਾਠ ਦੀ ਅੱਗ ਵਿਚ ਸੜਦੀ ਹਾਂ। ੩੨। ਤਦ ਮਾਧਵਾਨਲ ਪੌਣ ਦੀ ਤੇਜ਼ੀ ਨਾਲ ਉਠ ਕੇ ਚਲ ਪਿਆ। ਕੰਨਾਂ ਨਾਲ ਯਸ਼ ਦੀ ਧੁਨ ਸੁਣ ਕੇ ਅਤੇ ਸਿਰ ਨੂੰ ਹਿਲਾ ਕੇ ਉਥੇ ਗਿਆ, ਜਿਥੇ ਬਿਕ੍ਰਮਾਜੀਤ ਰਾਜਾ ਸੀ। ੩੩।

ਚੌਪਈ

ਜਿਥੇ ਬਿਕ੍ਰਮਾਜੀਤ ਰੋਜ਼ ਚਲ ਕੇ ਆਉਂਦਾ ਸੀ ਅਤੇ ਗੌਰਜਾ ਦੀ ਪੂਜਾ ਕਰ ਕੇ ਘਰ ਜਾਂਦਾ ਸੀ। ਮੰਦਿਰ ਉਤੇ ਉੱਚੇ ਝੰਡੇ ਫਹਰਾ ਰਹੇ ਸਨ। ਉਸ ਨੂੰ ਵੇਖ ਕੇ ਕੈਲਾਸ਼ ਪਰਬਤ ('ਫਟਕਾਚਲ') ਵੀ ਲਜਾਉਂਦਾ ਸੀ। ੩੪।

ਦੋਹਰਾ

ਤਿਹੀ ਠੌਰਿ ਮਾਧਵ ਗਯੋ ਦੋਹਾ ਲਿਖਯੋ ਬਨਾਇ।
ਜੋ ਬਿਕ੍ਰਮ ਇਹ ਬਾਚਿ ਹੈ ਹੈ ਹੋ ਮੋਰ ਉਪਾਇ। ੩੫।
ਜੇ ਨਰ ਰੋਗਨ ਸੋ ਗ੍ਰਸੇ ਤਿਨ ਕੋ ਹੋਤ ਉਪਾਉ।
ਬਿਰਹ ਤ੍ਰਿਦੋਖਨ ਜੇ ਗ੍ਰਸੇ ਤਿਨ ਕੋ ਕਛੁ ਨ ਬਚਾਉ। ੩੬।

ਚੌਪਈ

ਬਿਕ੍ਰਮ ਸੈਨਿ ਤਹਾ ਚਲਿ ਆਯੋ। ਆਨ ਗੋਰਜਾ ਕੋ ਸਿਰ ਨ੍ਯਾਯੋ।
ਬਾਚਿ ਦੋਹਰਾ ਕੋ ਚਕਿ ਰਹਿਯੋ। ਕੋ ਬਿਰਹੀ ਆਯੋ ਹ੍ਯਾ ਕਹਿਯੋ। ੩੭।

ਦੋਹਰਾ

ਕੋ ਬਿਰਹੀ ਆਯੋ ਹ੍ਯਾ ਤਾ ਕੋ ਲੇਹੁ ਬੁਲਾਇ।
ਜੇ ਵਹੁ ਕਹੈ ਸੋ ਹੋ ਕਰੋ ਤਾ ਕੋ ਜਿਯਨ ਉਪਾਇ। ੩੮।

ਚੌਪਈ

ਬਿਕ੍ਰਮ ਮਾਧਵ ਬੋਲਿ ਪਠਾਯੋ। ਆਦਰੁ ਦੈ ਆਸਨੁ ਬੈਠਾਯੋ।
ਕਹਸਿ ਦਿਜਾਗ੍ਯਾ ਦੇਹੁ ਸੁ ਕਰਿਹੋ। ਪ੍ਰਾਨਨ ਲਗੇ ਹੇਤੁ ਤੁਹਿ ਲਰਿਹੋ। ੩੯।
ਜਬ ਮਾਧਵ ਕਹਿ ਭੇਦ ਸੁਨਾਯੋ। ਤਬ ਬਿਕ੍ਰਮ ਸਭ ਸੈਨ ਬੁਲਾਯੋ।
ਸਾਜੇ ਸਸਤ੍ਰ ਕੋਚ ਤਨ ਧਾਰੇ। ਕਾਮਵਤੀ ਕੀ ਓਰ ਸਿਧਾਰੇ। ੪੦।

ਸੌਰਠਾ

ਦੂਤ ਪਠਾਯੋ ਏਕ ਕਾਮਸੈਨ ਨ੍ਰਿਪ ਸੋ ਕਹੈ।
ਕਾਮਕੰਦਲਾ ਏਕ ਦੈ ਸਭ ਦੇਸ ਉਬਾਰਿਯੈ। ੪੧।

ਚੌਪਈ

ਕਾਮਵਤੀ ਭੀਤਰ ਦੂਤਾਯੋ। ਕਾਮਸੈਨ ਜੂ ਕੋ ਸਿਰੁ ਨ੍ਯਾਯੋ।
ਬਿਕ੍ਰਮ ਕਹਿਯੋ ਸੁ ਤਾਹਿ ਸੁਨਾਵਾ। ਅਧਿਕ ਰਾਵ ਕੋ ਦੁਖ ਉਪਜਾਵਾ। ੪੨।

ਦੋਹਰਾ

ਨਿਸਿਸਿ ਚਤੇ ਦਿਨ ਕੇ ਭਏ ਨਿਸਿ ਰਵਿ ਕਰੈ ਉਦੋਤ।
ਕਾਮਕੰਦਲਾ ਕੋ ਦਿਯਬ ਤਊ ਨ ਹਮ ਤੇ ਹੋਤ। ੪੩।

ਦੂਤੋ ਬਾਚ

ਭੁਜੰਗ ਛੰਦ

ਸੁਨੋ ਰਾਜ ਕਹਾ ਨਾਰਿ ਕਾਮਾ ਬਿਚਾਰੀ। ਕਹਾ ਗਾਠਿ ਬਾਧੀ ਤੁਮੈ ਜਾਨਿ ਪ੍ਰਯਾਰੀ।
ਕਹੀ ਮਾਨਿ ਮੇਰੀ ਕਹਾ ਨਾਹਿ ਭਾਖੋ। ਇਨੈ ਦੈ ਮਿਲੋ ਤਾਹਿ ਕੋ ਗਰਬ ਰਾਖੋ। ੪੪।

ਦੋਹਰਾ

ਉਸ ਥਾਂ ਤੇ ਮਾਧਵਾਨਲ ਗਿਆ ਅਤੇ ਵਿਚਾਰ ਪੂਰਵਕ ਇਕ ਦੋਹਰਾ ਲਿਖਿਆ। ਜੇ ਬਿਕ੍ਰਮਾਜੀਤ ਇਸ ਨੂੰ ਪੜ੍ਹੇਗਾ ਤਾਂ ਮੇਰਾ ਉਪਾ ਹੋਵੇਗਾ।੩੫। ਜੋ ਵਿਅਕਤੀ ਰੋਗਾਂ ਨਾਲ ਗ੍ਰਸਿਆ ਹੋਵੇ, ਉਸ ਦਾ ਉਪਾ ਹੋ ਜਾਂਦਾ ਹੈ। ਜੋ ਵਿਯੋਗ ਦੇ ਤ੍ਰੈ ਦੋਸ਼ਾਂ (ਹਫ, ਚੰਮ ਅਤੇ ਸੁਆਸ) ਦਾ ਗ੍ਰਸਿਆ ਹੋਵੇ, ਉਸ ਦਾ ਕੋਈ ਬਚਾ ਨਹੀਂ ਹੋ ਸਕਦਾ।੩੬।

ਚੌਪਈ

ਰਾਜਾ ਬਿਕ੍ਰਮਾਜੀਤ ਉਥੇ ਚਲ ਕੇ ਆਇਆ। ਆ ਕੇ ਗੋਰਜਾ ਨੂੰ ਸਿਰ ਨਿਵਾਇਆ। ਉਹ ਦੋਹਰਾ ਪੜ੍ਹ ਕੇ ਹੈਰਾਨ ਹੋ ਗਿਆ ਅਤੇ ਕਹਿਣ ਲਗਾ ਕੀ ਕੋਈ ਵਿਯੋਗੀ ਇਥੇ ਆਇਆ ਹੈ।੩੭।

ਦੋਹਰਾ

(ਜੇ) ਕੋਈ ਵਿਯੋਗੀ ਇਥੇ ਆਇਆ ਹੈ, ਉਸ ਨੂੰ ਬੁਲਾ ਲਵੋ। ਉਸ ਦੇ ਜੀਣ ਦਾ ਜੋ ਉਪਾ ਉਹ ਕਹੇਗਾ, ਮੈਂ ਕਰਾਂਗਾ।੩੮।

ਚੌਪਈ

ਬਿਕ੍ਰਮਾਜੀਤ ਨੇ ਮਾਧਵਾਨਲ ਨੂੰ ਬੁਲਾ ਭੇਜਿਆ। ਆਦਰ ਪੂਰਵਕ ਆਸਣ ਉਤੇ ਬਿਠਾਇਆ ਅਤੇ ਕਿਹਾ ਹੋ ਬ੍ਰਾਹਮਣ! ਜੋ ਆਗਿਆ ਦਿਓ, ਉਹੀ ਕਰਾਂਗਾ। ਜੇ ਪ੍ਰਾਣ ਵੀ ਲਗ ਜਾਣ ਤਾਂ ਵੀ ਤੇਰੇ ਲਈ ਲੜਾਂਗਾ।੩੯।

ਜਦ ਮਾਧਵਾਨਲ ਨੇ ਭੇਦ ਦਸਿਆ, ਤਾਂ ਬਿਕ੍ਰਮਾਜੀਤ ਨੇ ਸਾਰੀ ਸੈਨਾ ਬੁਲਾ ਲਈ। ਸ਼ਸਤ੍ਰ ਧਾਰ ਲਏ ਅਤੇ (ਸ਼ਰੀਰ ਉਤੇ) ਕਵਚ ਪਾ ਲਏ ਅਤੇ ਕਾਮਵਤੀ ਨਗਰੀ ਵਲ ਤੁਰ ਪਏ।੪੦।

ਸੌਰਠਾ

(ਉਸ ਨੇ) ਇਕ ਦੂਤ ਭੇਜਿਆ ਕਿ ਕਾਮਸੈਨ ਰਾਜੇ ਨੂੰ ਕਹੋ ਕਿ ਇਕ ਕਾਮਕੰਦਲਾ ਦੇ ਕੇ ਆਪਣੇ ਦੇਸ਼ ਨੂੰ ਬਚਾ ਲਏ।੪੧।

ਚੌਪਈ

ਕਾਮਵਤੀ ਨਗਰੀ ਵਿਚ ਦੂਤ ਆਇਆ। (ਉਸ ਨੇ ਆ ਕੇ) ਕਾਮਸੈਨ ਨੂੰ ਸਿਰ ਨਿਵਾਇਆ। (ਜੋ) ਬਿਕ੍ਰਮ ਨੇ ਕਿਹਾ ਸੀ, ਉਹ ਉਸ ਨੂੰ ਸੁਣਾ ਦਿੱਤਾ। (ਇਸ ਤਰ੍ਹਾਂ) ਰਾਜੇ ਨੂੰ ਬਹੁਤ ਦੁਖ ਹੋਇਆ।੪੨।

ਦੋਹਰਾ

(ਰਾਜੇ ਨੇ ਮਨ ਵਿਚ ਵਿਚਾਰਿਆ) ਦਿਨ ਦੇ ਹੁੰਦਿਆਂ ਚੰਨ ਭਾਵੇ ਚੜ੍ਹੇ ਅਤੇ ਰਾਤ ਨੂੰ ਸੂਰਜ ਚੜ੍ਹ ਪਏ, ਤਾਂ ਵੀ ਕਾਮਕੰਦਲਾ ਨੂੰ ਦੇਣਾ ਮੇਰੇ ਪਾਸੋਂ (ਸੰਭਵ) ਨਹੀਂ ਹੋਣਾ।੪੩।

ਦੂਤ ਨੇ ਕਿਹਾ-

ਭੁਜੰਗ ਛੱਦ

ਹੇ ਰਾਜਨ! ਸੁਣੋ, ਇਹ ਕਾਮਕੰਦਲਾ ਨਾਰੀ ਵਿਚਾਰੀ ਕੀ ਹੈ। (ਇਸ ਨੂੰ) ਤੁਸੀਂ ਕਿਉਂ ਗੰਢ ਬੰਨ੍ਹ ਕੇ ਜਾਨ ਤੋਂ ਪਿਆਰੀ ਕਰ ਕੇ ਰਖਿਆ ਹੈ। ਮੇਰਾ ਕਿਹਾ ਮੰਨੋ, (ਜੋ ਮੈਨੂੰ) ਰਾਜੇ ਨੇ ਕਿਹਾ ਹੈ, ਉਹੀ ਕਹਿ ਰਿਹਾ ਹਾਂ। ਇਸ ਨੂੰ ਦੇ ਕੇ (ਰਾਜੇ ਨੂੰ ਮਿਲੇ) ਅਤੇ ਉਸ ਦਾ ਮਾਣ ਰਖ ਲਵੋ।੪੪।

ਚੌਪਈ

ਹਠੀ ਹੈ ਹਮਾਰੀ ਸੁ ਤੁਮਹੂੰ ਪਛਾਨੋ। ਦਿਸਾ ਚਾਰਿ ਜਾ ਕੀ ਸਦਾ ਲੋਹ ਮਾਨੋ।
ਬਲੀ ਦੇਵ ਆਦੇਵ ਜਾ ਕੋ ਬਖਾਨੈ। ਕਹਾ ਰੋਕ ਤੂ ਤੋਨ ਸੋ ਜੁਧ ਠਾਨੈ। ੪੫।

ਬਜੀ ਦੁੰਦਭੀ ਦੀਹ ਦਰਬਾਰ ਭਾਰੇ। ਜਬੈ ਦੂਤ ਕਟੁ ਬੈਨ ਐਸੇ ਉਚਾਰੇ।
ਹਠਿਯੋ ਬੀਰ ਹਾਠੋ ਕਹਿਯੋ ਜੁਧ ਮੰਡੇ। ਕਹਾ ਬਿਕ੍ਰਮਾ ਕਾਲ ਕੋ ਖੰਡ ਖੰਡੇ। ੪੬।

ਚੜਿਯੋ ਲੈ ਅਨੀ ਕੋ ਬਲੀ ਬੀਰ ਭਾਰੇ। ਖੰਡੇਲੇ ਬਘੇਲੇ ਪੰਧੇਰੇ ਪਵਾਰੇ।
ਗਹਰਵਾਰ ਚੌਹਾਨ ਗਹਲੋਤ ਦੋਰੈ। ਮਹਾ ਜੰਗ ਜੋਧਾ ਜਿਤੇ ਨਾਹਿ ਔਰੈ। ੪੭।

ਸੁਨ੍ਹੋ ਬਿਕ੍ਰਮਾ ਬੀਰ ਸਭ ਹੀ ਬੁਲਾਏ। ਠਟੇ ਠਾਟ ਗਾੜੇ ਚਲੇ ਖੇਤ ਆਏ।
ਦੁਹੂੰ ਉਰ ਤੇ ਸੂਰ ਸੈਨਾ ਉਮੰਗੈ। ਮਿਲੇ ਜਾਇ ਜਮੁਨਾ ਮਨੋ ਧਾਇ ਗੰਗੈ। ੪੮।

ਕਿਤੇ ਬੀਰ ਕਰਵਾਰਿ ਕਾਵੈ ਚਲਾਵੈ। ਕਿਤੇ ਚਰਮ ਪੈ ਘਾਇ ਤਾ ਕੋ ਬਚਾਵੈ।
ਕਿਤੇ ਬਰਮ ਪੈ ਚਰਮ ਰੁਪਿ ਗਰਮ ਝਾਰੈ। ਉਠੈ ਨਾਦ ਭਾਰੇ ਛੁਟੈ ਚਿੰਨਗਾਰੈ। ੪੯।

ਕਿਤੇ ਗੋਫਨੈ ਗੁਰਜ ਗੋਲਾ ਚਲਾਵੈ। ਕਿਤੇ ਅਰਧ ਚੰਦ੍ਰਾਦਿ ਬਾਨਾ ਬਜਾਵੈ।
ਕਿਤੇ ਸੂਲ ਸੈਥੀ ਸੂਆ ਹਾਥ ਲੈ ਕੈ। ਮੰਡੇ ਆਨਿ ਜੋਧਾ ਮਹਾ ਕੋਪ ਹੈ ਕੈ। ੫੦।

ਫਰੀ ਧੋਪ ਖਾਂਡੇ ਲਏ ਫਾਸ ਐਸੀ। ਮਨੋ ਨਾਰਿ ਕੇ ਸਾਹੁ ਕੀ ਜੁਲਫ ਜੈਸੀ।
ਕਰੀ ਮਤ ਕੀ ਭਾਤਿ ਮਾਰਤ ਬਿਹਾਰੈ। ਜਿਸੇ ਕੰਠਿ ਡਾਰੈ ਤਿਸੈ ਐਚ ਮਾਰੈ। ੫੧।

ਜਬ ਇਹ ਭਾਤਿ ਸਕਲ ਭਟ ਲਰੇ। ਟੂਕ ਟੂਕ ਰਨ ਮੈ ਹੈ ਪਰੇ।
ਤਬ ਬਿਕ੍ਰਮ ਹਸਿ ਬੈਨ ਉਚਾਰੇ। ਕਾਮਸੈਨ ਸੁਨੁ ਕਹਿਯੋ ਹਮਾਰੇ। ੫੨।

ਦੋਹਰਾ

ਦੈ ਬੇਸ੍ਵਾ ਇਹ ਬਿਪ੍ਰ ਕੋ ਸੁਨੁ ਰੇ ਬਚਨ ਅਚੇਤ।
ਬ੍ਰਿਥਾ ਜੁਝਾਰਤ ਕ੍ਯੋ ਕਟਕ ਏਕ ਨਟੀ ਕੇ ਹੇਤ। ੫੩।

ਚੌਪਈ

ਕਾਮਸੈਨ ਤਿਹ ਕਹੀ ਨ ਕਰੀ। ਪੁਨਿ ਬਿਕ੍ਰਮ ਹਸਿ ਯਹੈ ਉਚਰੀ।
ਹਮ ਤੁਮ ਲਰੈ ਕਪਟ ਤਜਿ ਦੇਈ। ਕੈ ਜੀਤੇ ਕੈ ਹਾਰੈ ਕੋਈ। ੫੪।
ਅਪਨੀ ਅਪਨੇ ਹੀ ਸਿਰ ਲੀਜੈ। ਔਰਨ ਕੇ ਸਿਰ ਬ੍ਰਿਥਾ ਨ ਦੀਜੈ।
ਬੈਠਿ ਬਿਗਾਰਿ ਆਪੁ ਜੋ ਕਰਿਯੈ। ਨਾਹਕ ਔਰ ਲੋਕ ਨਹਿ ਮਰਿਯੈ। ੫੫।

ਚੌਪਈ

ਸਾਡੀ ਸੈਨਾ ਹਠੀ ਹੈ, ਤੁਸੀਂ ਉਸ ਨੂੰ ਪਛਾਣੋ। ਜਿਸ ਦਾ ਲੋਹਾ ਚਾਰੇ ਦਿਸ਼ਾਵਾਂ ਮੰਨਦੀਆਂ ਹਨ। ਜਿਸ ਨੂੰ ਦੇਵਤੇ ਅਤੇ ਦੈਂਤ ਬਲਵਾਨ ਕਹਿੰਦੇ ਹਨ। ਤੁਸੀਂ (ਉਸ ਨੂੰ) ਕਿਉਂ ਰੋਕ ਕੇ ਉਸ ਨਾਲ ਯੁੱਧ ਕਰਨਾ ਚਾਹੁੰਦੇ ਹੋ। ੪੫।

ਜਦੋਂ ਦੂਤ ਨੇ ਇਸ ਤਰ੍ਹਾਂ ਦੇ ਚੋਭ ਵਾਲੇ ਬੋਲ ਕਹੇ ਤਾਂ ਦਰਬਾਰ ਵਿਚ ਵੱਡੇ ਭਿਆਨਕ ਨਗਾਰੇ ਵਜੇ। (ਕਾਮਸੈਨ ਰਾਜੇ ਨੇ) ਕਿਹਾ— ਹੇ ਹਠੀ ਬੀਰੋ! ਯੁੱਧ ਕਰੋ। ਬਿਕ੍ਰਮਾਜੀਤ ਕੌਣ ਵਿਚਾਰਾ ਹੈ, ਕਾਲ ਦੇ ਵੀ ਟੋਟੇ ਟੋਟੇ ਕਰ ਦਿਓ। ੪੬।

ਉਹ ਬਹੁਤ ਤਕੜੇ ਸੂਰਮਿਆਂ ਵਾਲੀ ਸੈਨਾ ਨੂੰ ਲੈ ਕੇ ਚੜ੍ਹ ਪਿਆ, (ਜਿਸ ਵਿਚ) ਖੰਡੋਲ, ਬਘੇਲ, ਪੰਧੋਰ, ਪਵਾਰ, ਗਹਰਵਾਰ, ਚੌਹਾਨ, ਗਹਲੌਤ ਆਦਿ ਮਹਾਨ ਯੋਧੇ (ਸ਼ਾਮਲ ਸਨ), ਜੋ ਹੋਰਨਾਂ ਤੋਂ ਜਿਤੇ ਨਹੀਂ ਜਾ ਸਕਦੇ ਸਨ। ੪੭।

(ਜਦੋਂ) ਬਿਕ੍ਰਮਾਜੀਤ ਨੇ ਸੁਣਿਆ ਤਾਂ ਉਸ ਨੇ ਸਾਰੇ ਯੋਧੇ ਬੁਲਾ ਲਏ। ਉਹ ਸਾਰੇ ਰਣ-ਭੂਮੀ ਵਿਚ ਆ ਕੇ ਦ੍ਰਿੜ੍ਹਤਾ ਨਾਲ ਡਟ ਗਏ। ਦੋਹਾਂ ਪਾਸਿਆਂ ਦੇ ਸੂਰਮਿਆਂ ਵਿਚ ਬਹੁਤ ਉਮੰਗਾਂ ਸਨ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਜਮਨਾ ਭਜ ਕੇ ਗੰਗਾ ਨੂੰ ਮਿਲਦੀ ਹੋਵੇ। ੪੮।

ਕਿਤੇ ਯੋਧੇ ਤਲਵਾਰਾਂ ਕਢ ਕੇ ਚਲਾ ਰਹੇ ਹਨ। ਕਿਤੇ ਢਾਲਾਂ ਉਤੇ ਉਨ੍ਹਾਂ ਦੇ ਵਾਰ ਬਜਾਉਂਦੇ ਹਨ। ਕਿਤੇ ਕਵਚਾਂ ਅਤੇ ਢਾਲਾਂ ਉਤੇ ਵਜ ਕੇ ਤਪਸ਼ ਪੈਦਾ ਕਰਦੀਆਂ ਹਨ। (ਉਨ੍ਹਾਂ ਤੋਂ) ਭਾਰੀ ਨਾਦ ਉਠਦੇ ਹਨ ਅਤੇ ਚਿੰਗਾਰੀਆਂ ਨਿਕਲ ਰਹੀਆਂ ਹਨ। ੪੯।

ਕਿਤੇ ਘੁਮਾਣੀਆਂ, ਗਰਜ ਅਤੇ ਗੋਲੇ ਚਲਾਉਂਦੇ ਹਨ ਅਤੇ ਕਿਤੇ ਅਰਧ ਚੰਦ੍ਰਮਾ ਦੇ ਰੂਪ ਵਾਲੇ ਬਾਣ ਛੁਟ ਰਹੇ ਹਨ। ਕਿਤੇ ਸੂਲ, ਸੈਹਬੀ ਅਤੇ ਸੂਆ ਹੱਥ ਵਿਚ ਲੈ ਕੇ ਸੂਰਵੀਰ ਕ੍ਰੋਧਵਾਨ ਹੋ ਕੇ ਭਿਆਨਕ ਯੁੱਧ ਮਚਾ ਰਹੇ ਹਨ। ੫੦।

ਖੰਡੋ ਅਤੇ ਤਲਵਾਰਾਂ ਫੜੀਆਂ ਹੋਈਆਂ ਸਨ ਅਤੇ ਫਾਂਸ (ਫਾਹੀ) ਇਸ ਤਰ੍ਹਾਂ ਦੀ ਲਈ ਹੋਈ ਸੀ ਮਾਨੋ ਬਾਦਸ਼ਾਹ ਦੀ ਨਾਰ ਦੀ ਜੁਲਫ ਵਰਗੀ (ਕੁੰਡਲਦਾਰ) ਹੋਵੇ। (ਉਹ) ਮਸਤ ਹਾਥੀ ('ਕਰੀ') ਵਾਂਗ ਮਾਰਦੇ ਫਿਰਦੇ ਸਨ ਅਤੇ ਜਿਸ ਦੇ ਗਲੇ ਵਿਚ ਸੁਟਦੇ ਸਨ, ਉਸੇ ਨੂੰ ਖਿਚ ਕੇ ਮਾਰ ਦਿੰਦੇ ਸਨ। ੫੧।

ਜਦ ਇਸ ਤਰ੍ਹਾਂ ਸਾਰੇ ਯੋਧੇ ਲੜੇ ਅਤੇ ਟੋਟੇ ਟੋਟੇ ਹੋ ਕੇ ਯੁੱਧ-ਭੂਮੀ ਵਿਚ ਡਿਗ ਪਏ। ਤਦ ਬਿਕ੍ਰਮ ਨੇ ਹਸ ਕੇ ਕਿਹਾ-- ਹੇ ਕਾਮਸੈਨ! ਸਾਡੀ ਕਹੀ ਗੱਲ ਸੁਣ। ੫੨।

ਦੋਹਰਾ

ਹੇ ਮੂਰਖ! ਗੱਲ ਸੁਣੋ, ਇਸ ਬ੍ਰਾਹਮਣ ਨੂੰ ਇਹ ਵੇਸਵਾ ਦੇ ਦਿਓ। ਇਕ ਨਾਚੀ ਲਈ ਵਿਅਰਥ ਵਿਚ ਸੈਨਾ ਨੂੰ ਕਿਉਂ ਮਰਵਾ ਰਹੇ ਹੋ। ੫੩।

ਚੌਪਈ

ਕਾਮਸੈਨ ਨੇ ਉਸ ਦੀ ਕਹੀ ਗੱਲ ਨੂੰ ਨ ਮੰਨਿਆ। ਬਿਕ੍ਰਮ ਨੇ ਫਿਰ ਹਸ ਕੇ ਇਹੀ ਕਿਹਾ ਕਿ ਅਸੀਂ ਅਤੇ ਤੁਸੀਂ ਦੋਵੇਂ ਕਪਟ ਛਡ ਕੇ ਲੜੀਏ, ਭਾਵੇਂ ਕੋਈ ਜਿੱਤੇ ਭਾਵੇਂ ਹਾਰੇ। ੫੪।

ਆਪਣੀ ਲੜਾਈ ਆਪਣੇ ਹੀ ਸਿਰ ਉਤੇ ਲਈਏ ਅਤੇ ਹੋਰਨਾਂ ਦੇ ਸਿਰ ਉਤੇ ਵਿਅਰਥ ਵਿਚ ਨ ਮੜ੍ਹੀਏ। (ਅਸੀਂ) ਆਪ ਬੈਠ ਕੇ ਜੋ ਵਿਗਾੜ ਕਰਦੇ ਹਾਂ, ਉਸ ਵਿਚ ਨਾਹਕ ਹੋਰਾਂ ਲੋਕਾਂ ਨੂੰ ਨ ਮਰਵਾਈਏ। ੫੫।

ਦੋਹਰਾ

ਕਾਮਸੈਨ ਇਹ ਬਚਨ ਸੁਨਿ ਅਧਿਕ ਉਠਿਯੋ ਰਿਸ ਖਾਇ।
 ਅਪਨੋ ਤੁਰੈ ਧਵਾਇ ਕੈ ਬਿਕ੍ਰਮ ਲਯੋ ਬੁਲਾਇ। ੫੬।
 ਕਾਮਸੈਨ ਐਸੇ ਕਹਿਯੋ ਸੂਰ ਸਾਮ੍ਹਰੇ ਜਾਇ।
 ਝਾਗਿ ਸੈਹਥੀ ਬ੍ਰਿਣ ਕਰੈ ਤੋ ਤੂ ਬਿਕ੍ਰਮ ਸਰਾਇ। ੫੭।
 ਝਾਗਿ ਸੈਹਥੀ ਪੇਟ ਮਹਿ ਚਿਤ ਮਹਿ ਅਧਿਕ ਰਿਸਾਇ।
 ਆਨਿ ਕਟਾਰੀ ਕੋ ਕਿਯੋ ਕਾਮਸੈਨ ਕੋ ਘਾਇ। ੫੮।
 ਐਸੇ ਕੋ ਐਸੇ ਲਹਤ ਜਿਯਤ ਨ ਛਾਡਤ ਔਰ।
 ਮਾਰਿ ਕਟਾਰੀ ਰਾਖਿਯੋ ਜਿਯਤ ਰਾਵ ਤਿਹ ਠੋਰ। ੫੯।

ਚੌਪਈ

ਜੀਤਿ ਤਾਹਿ ਸਭ ਸੈਨ ਬੁਲਾਈ। ਭਾਤਿ ਭਾਤਿ ਕੀ ਬਜੀ ਬਧਾਈ।
 ਦੇਵਨ ਰੀਝਿ ਇਹੈ ਬਰੁ ਦਯੋ। ਬ੍ਰਣੀ ਹੁਤੋ ਅਬ੍ਰਣ ਹੁੈ ਗਯੋ। ੬੦।

ਦੋਹਰਾ

ਅਥਿਤ ਭੇਖ ਸਜਿ ਆਪੁ ਨਿਪੁ ਗਯੋ ਬਿਪੁ ਕੇ ਕਾਮ।
 ਜਹ ਕਾਮਾ ਲੋਟਤ ਹੁਤੀ ਲੈ ਮਾਧਵ ਕੇ ਨਾਮ। ੬੧।

ਚੌਪਈ

ਜਾਤੈ ਇਹੈ ਬਚਨ ਤਿਨ ਕਹਿਯੋ। ਮਾਧਵ ਖੇਤ ਹੇਤ ਤਵ ਰਹਿਯੋ।
 ਸੁਨਤ ਬਚਨ ਤਬ ਹੀ ਮਰਿ ਗਈ। ਨਿਪੁ ਲੈ ਇਹੈ ਖਬਰਿ ਦਿਜ ਦਈ। ੬੨।

ਯਹ ਬਚ ਜਬ ਸ਼੍ਰੋਨਨ ਸੁਨਿ ਲੀਨੋ। ਪਲਕ ਏਕ ਮਹਿ ਪ੍ਰਾਨਹਿ ਦੀਨੋ।
 ਜਬ ਕੋਤਕ ਇਹ ਰਾਇ ਨਿਹਾਰਿਯੋ। ਜਰਨ ਮਰਨ ਕਾ ਨਿਗ੍ਰਹ ਧਾਰਿਯੋ। ੬੩।

ਚਿਤਾ ਜਰਾਇ ਜਰਨ ਜਬ ਲਾਗੁਯੋ। ਤਬ ਬੈਤਾਲ ਤਹਾ ਤੇ ਜਾਗੁਯੋ।
 ਸੰਚਿ ਅੰਮ੍ਰਿਤ ਤਿਹ ਦੁਹੰਨ ਜਿਯਾਯੋ। ਨਿਪੁ ਕੇ ਚਿਤ ਕੇ ਤਾਪੁ ਮਿਟਾਯੋ। ੬੪।

ਦੋਹਰਾ

ਸਹਿ ਸੈਥੀ ਪਾਵਕ ਬਰਿਯੋ ਦੁਹੰਨ ਲਯੋ ਬਚਾਇ।
 ਕਾਮਾ ਦਈ ਦਿਜੋਤ ਮਹਿ ਧੰਨਯੋ ਬਿਕ੍ਰਮਾਰਾਇ। ੬੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕਾਨਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੯੧। ੧੬੩੪। ਅਫਜ਼ੂ।

ਦੋਹਰਾ

ਕਾਮਸੈਨ ਇਹ ਗੱਲ ਸੁਣ ਕੇ ਬਹੁਤ ਕ੍ਰੋਧਵਾਨ ਹੋ ਕੇ ਉਠਿਆ ਅਤੇ ਆਪਣੇ ਘੋੜੇ ਨੂੰ ਦੌੜਾ ਕੇ ਬਿਕ੍ਰਮ ਨੂੰ ਬੁਲਾ ਲਿਆ।੫੬। ਕਾਮਸੈਨ ਨੇ (ਉਸ) ਸੂਰਮੇ ਦੇ ਸਾਹਮਣੇ ਜਾ ਕੇ ਕਿਹਾ--ਤੂੰ ਮੇਰੀ ਸੈਹਬੀ ਦਾ ਵਾਰ ਸਹਾਰ ਕੇ (ਜੇ ਫਿਰ ਮੈਨੂੰ) ਘਾਇਲ ਕਰ ਦੇਵੇਂ, ਤਾਂ ਹੀ ਤੂੰ ਬਿਕ੍ਰਮ ਰਾਜਾ (ਸਮਝਿਆ ਜਾਵੇਂਗਾ)।੫੭।

(ਰਾਜਾ ਕਾਮਸੈਨ ਵਲੋਂ ਕੀਤੇ) ਸੈਹਬੀ ਦੇ ਵਾਰ ਨੂੰ ਪੇਟ ਵਿਚ ਸਹਾਰ ਕੇ ਅਤੇ ਮਨ ਵਿਚ ਬਹੁਤ ਕ੍ਰੋਧਵਾਨ ਹੋ ਕੇ ਕਾਮਸੈਨ ਨੂੰ ਕਟਾਰ ਨਾਲ ਘਾਇਲ ਕਰ ਦਿੱਤਾ।੫੮। ਅਜਿਹੇ ਨੂੰ ਅਜਿਹਾ ਹੀ ਟਕਰਨਾ ਚਾਹੀਦਾ ਹੈ ਅਤੇ (ਉਸ ਨੂੰ) ਜੀਉਂਦਾ ਨਹੀਂ ਛਡਣਾ ਚਾਹੀਦਾ ਹੈ। (ਉਸ ਨੇ) ਕਟਾਰ ਮਾਰ ਕੇ ਜੀਉਂਦੇ ਰਾਜੇ ਨੂੰ ਉਸ ਸਥਾਨ ਉਤੇ ਟਿਕਾ ਦਿੱਤਾ।੫੯।

ਚੌਪਈ

ਉਸ ਨੂੰ ਜਿਤ ਕੇ (ਬਿਕ੍ਰਮ ਨੇ) ਸਾਰੀ ਸੈਨਾ ਬੁਲਾ ਲਈ। ਭਾਂਤ ਭਾਂਤ ਦੇ ਵਧਾਵੇ ਵਜਣ ਲਗੇ। ਦੇਵਤਿਆਂ ਨੇ ਪ੍ਰਸੰਨ ਹੋ ਕੇ ਇਹ ਵਰ ਦਿੱਤਾ (ਜਿਸ ਕਰ ਕੇ) ਘਾਇਲ (ਰਾਜਾ ਬਿਕ੍ਰਮ) ਦੇ ਜਖ਼ਮ ਠੀਕ ਹੋ ਗਏ।੬੦।

ਦੋਹਰਾ

ਜੋਗੀ ('ਅਤਿਥ') ਦਾ ਰੂਪ ਧਾਰ ਕੇ ਰਾਜਾ (ਬਿਕ੍ਰਮ) ਆਪ ਬ੍ਰਾਹਮਣ ਦੇ ਕੰਮ ਲਈ (ਉਥੇ) ਗਿਆ ਜਿਥੇ ਮਾਧਵਾਨਲ ਦਾ ਨਾਂ ਲੈ ਕੇ ਕਾਮਕੰਦਲਾ (ਤੜਪਦੀ ਹੋਈ) ਪਲਸੇਟੇ ਮਾਰ ਰਹੀ ਸੀ।੬੧।

ਚੌਪਈ

ਜਾਂਦਿਆਂ ਹੀ ਉਸ ਨੂੰ ਇਹ ਬਚਨ ਕਿਹਾ ਕਿ ਮਾਧਵ ਤਾਂ ਤੇਰੇ ਲਈ ਲੜਾਈ ਵਿਚ ਮਾਰਿਆ ਗਿਆ ਹੈ। ਤਦ (ਇਹ) ਬੋਲ ਸੁਣਦਿਆਂ ਹੀ (ਕਾਮਕੰਦਲਾ) ਮਰ ਗਈ। (ਫਿਰ) ਰਾਜੇ ਨੇ ਇਹ ਖ਼ਬਰ ਲੈ ਕੇ ਬ੍ਰਾਹਮਣ ਨੂੰ ਜਾ ਦਿੱਤੀ।੬੨।

ਇਹ ਖ਼ਬਰ ਜਦ (ਮਾਧਵਾਨਲ ਨੇ) ਕੰਨਾਂ ਨਾਲ ਸੁਣ ਲਈ ਤਾਂ ਅੱਖ ਦੇ ਇਕ ਪਲਕਾਰੇ ਵਿਚ ਪ੍ਰਾਣ ਤਿਆਗ ਦਿੱਤੇ। ਜਦ ਰਾਜੇ ਨੇ ਇਹ ਕੌਤਕ ਵੇਖਿਆ ਤਾਂ ਸੜ ਕੇ ਮਰਨ ਦਾ ਹਠ ('ਨਿਗ੍ਰਹ') ਧਾਰਨ ਕਰ ਲਿਆ।੬੩।

ਜਦ (ਰਾਜਾ) ਚਿਖਾ ਬਾਲ ਕੇ (ਉਸ ਵਿਚ) ਸੜਨ ਲਗਿਆ, ਤਾਂ ਉਥੋਂ ਇਕ ਬੈਤਾਲ ਜਾਗ ਪਿਆ। ਉਸ ਨੇ ਅੰਮ੍ਰਿਤ ਛਿੜਕ ਕੇ ਦੋਹਾਂ ਨੂੰ ਜਿਵਾ ਦਿੱਤਾ ਅਤੇ ਰਾਜੇ ਦੇ ਮਨ ਦਾ ਦੁਖ ਦੂਰ ਕਰ ਦਿੱਤਾ।੬੪।

ਦੋਹਰਾ

ਸੈਹਬੀ ਦਾ ਵਾਰ ਸਹਿ ਕੇ ਅਤੇ ਅੱਗ ਵਿਚ ਸੜ ਕੇ (ਰਾਜੇ ਨੇ) ਦੋਹਾਂ ਨੂੰ ਬਚਾ ਲਿਆ। ਸ਼੍ਰੇਸ਼ਠ ਬ੍ਰਾਹਮਣ ਨੂੰ ਕਾਮਕੰਦਲਾ ਦੇ ਦਿੱਤੀ। (ਸਚਮੁਚ) ਬਿਕ੍ਰਮਾਰਾਇ ਧੰਨ ਹੈ।੬੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੧। ੧੬੩੪। ਚਲਦਾ।

ਚੌਪਈ

ਦਛਿਨ ਦੇਸ ਬਿਚਛਨ ਨਾਰੀ। ਜੋਗੀ ਗਏ ਭਏ ਘਰ ਬਾਰੀ।
ਮੰਗਲ ਸੈਨ ਰਾਵ ਜਗੁ ਕਹਈ। ਸਭ ਅਰਿ ਕੁਲ ਜਾ ਤੇ ਤ੍ਰਿਣ ਗਹਈ। ੧।

ਸਰੂਪ ਕਲਾ ਤਾ ਕੀ ਬਰ ਨਾਰੀ। ਮਾਨਹੁ ਮਹਾ ਰੁਦ੍ਰ ਕੀ ਪ੍ਰਯਾਰੀ।
ਤਾ ਸੋ ਨੇਹ ਨਿਪਤਿ ਕੇ ਰਹੈ। ਕਰੈ ਸੋਈ ਜੋਈ ਵਹ ਕਹੈ। ੨।

ਰੁਆਲ ਛੰਦ

ਰੰਗ ਮਹਲ ਬਿਖੈ ਹੁਤੇ ਨਰ ਰਾਇ ਤਵਨੈ ਕਾਲ।
ਰੂਪ ਪ੍ਰਭਾ ਬਿਰਾਜਤੀ ਤਹ ਸੁੰਦਰੀ ਲੈ ਬਾਲ।
ਕਾਨੂਰੇ ਨਾਦ ਔ ਨਫੀਰੀ ਬੇਨੁ ਬੀਨ ਮ੍ਰਿਦੰਗ।
ਭਾਤਿ ਭਾਤਿਨ ਕੇ ਕੁਲਾਹਲ ਹੋਤ ਨਾਨਾ ਰੰਗ। ੩।

ਏਕ ਨਟੂਆ ਤਹ ਰਹੈ ਤਿਹ ਬਿਸੁਨ ਦਤ੍ਰਾ ਨਾਮ।
ਰਾਵ ਜੂ ਤਾ ਕੋ ਨਚਾਵਤ ਰਹੈ ਆਨੋ ਜਾਮ।
ਅਮਿਤ ਰੂਪ ਬਿਲੋਕਿ ਤਾ ਕੋ ਰਾਨਿਯਹਿ ਨਿਜੁ ਨੈਨ।
ਹੈ ਗਿਰੀ ਬਿਸੰਭਾਰ ਭੂ ਪੈ ਬਧੀ ਸਾਯਕ ਮੈਨ। ੪।

ਤੋਮਰ ਛੰਦ

ਰਾਨਿਯਹਿ ਸਖੀ ਪਠਾਇ। ਸੋ ਲਯੋ ਧਾਮ ਬੁਲਾਇ।
ਤਜਿ ਕੈ ਨਿਪਤਿ ਕੀ ਕਾਨਿ। ਤਾ ਸੋ ਰਮੀ ਰੁਚਿ ਮਾਨਿ। ੫।
ਤਿਹ ਅਮਿਤ ਰੂਪ ਨਿਹਾਰਿ। ਸਿਵ ਸਤ੍ਰੁ ਗਯੋ ਸਰ ਮਾਰਿ।
ਤਬ ਲੋ ਨਿਪਤਿ ਗਯੋ ਆਇ। ਅਬਲਾ ਅਧਿਕ ਦੁਖ ਪਾਇ। ੬।
ਤਬ ਕਿਯੋ ਇਹੈ ਉਪਾਇ। ਇਕ ਦੇਗ ਲਈ ਮੰਗਾਇ।
ਤਾ ਪੈ ਤਵਾ ਕੋ ਦੀਨ। ਕੇਊ ਸਕੈ ਤਾਹਿ ਨ ਚੀਨ। ੭।
ਜਾ ਮੈ ਘਨੋ ਜਲ ਪਰੈ। ਤਰ ਕੋ ਨ ਬੂੰਦਿਕ ਵਰੈ।
ਤਾ ਮੈ ਗੁਲਾਬਹਿ ਪਾਇ। ਕਾਢਿਯੋ ਪਤਿਹਿ ਦਿਖਰਾਇ। ੮।

ਦੋਹਰਾ

ਸੀਂਦ੍ਰਯੋ ਵਹੈ ਗੁਲਾਬ ਲੈ ਪਤਿ ਕੀ ਪਗਿਯਾ ਮਾਹਿ।
ਛਿਰਕਿ ਸਭਨ ਪਹਿ ਕਾਢਿਯੋ ਭੇਦ ਲਹਿਯੋ ਜਤ ਨਾਹਿ। ੯।

ਚੌਪਈ

ਨਾਥ ਬਾਗ ਜੋ ਮੈ ਲਗਵਾਯੋ। ਯਹ ਗੁਲਾਬ ਤਿਹ ਠਾ ਤੇ ਆਯੋ।
ਸਕਲ ਸਖਿਨ ਜੁਤ ਤੁਮ ਪੈ ਡਾਰਿਯੋ। ਪ੍ਰਫੁਲਤ ਭਯੋ ਜਤ ਕਛੁ ਨ ਬਿਚਾਰਿਯੋ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਬਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੨। ੧੬੪੪। ਅਫਜ਼ੂ।

ਚੌਪਈ

ਦੱਖਣ ਦੇਸ ਦੀਆਂ ਨਾਰੀਆਂ ਬੜੀ ਚਤੁਰ ਹਨ। ਜੇ ਉਥੇ ਜੋਗੀ ਚਲਾ ਜਾਏ ਤਾਂ ਗ੍ਰਿਹਸਥੀ ਹੋ ਜਾਂਦਾ ਹੈ। ਇਕ ਮੰਗਲ ਸੈਨ ਨਾਂ ਦਾ ਰਾਜਾ ਪ੍ਰਸਿੱਧ ਸੀ ਜਿਸ ਤੋਂ ਸਾਰੇ ਵੈਰੀ ਹਾਰ ਮੰਨਦੇ ਸਨ।੧।

ਸਰੂਪ ਕਲਾ (ਨਾਂ ਦੀ) ਉਸ ਦੀ ਸੁੰਦਰ ਇਸਤਰੀ ਸੀ, ਮਾਨੋ ਪਾਰਬਤੀ ਵਰਗੀ ਹੋਵੇ। ਉਸ ਨਾਲ ਰਾਜੇ ਦਾ ਬਹੁਤ ਪ੍ਰੇਮ ਸੀ। ਜੇ ਉਹ ਕਹਿੰਦੀ ਸੀ, ਉਹੀ (ਰਾਜਾ) ਕਰਦਾ ਸੀ।੨।

ਰੁਆਲ ਛੰਦ

ਜਦੋਂ ਰਾਜਾ ਰੰਗ ਮਹੱਲ ਵਿਚ ਹੁੰਦਾ, ਤਾਂ ਉਸ ਵੇਲੇ ਰੂਪ ਪ੍ਰਭਾ ਸੁੰਦਰੀਆਂ ਨੂੰ ਨਾਲ ਨੈ ਕੇ ਉਥੇ ਬਿਰਾਜਦੀ। ਕਾਨੜੇ ਰਾਗ ਦੀ ਆਵਾਜ਼ ਨਾਲ ਤੂਤੀਆਂ, ਵੀਣਾ, ਬੰਸਰੀ ਅਤੇ ਮ੍ਰਿਦੰਗ ਆਦਿ ਸਾਜ਼ ਵਜਦੇ। ਅਤੇ ਅਨੇਕ ਰੰਗਾਂ ਦਾ ਭਾਂਤੋਂ ਭਾਂਤੀ ਸ਼ੋਰਸ਼ਰਾਬਾ ਰਹਿੰਦਾ।੩।

ਉਥੇ ਇਕ ਨਟ ਰਹਿੰਦਾ ਸੀ ਜਿਸ ਦਾ ਨਾਂ ਬਿਸਨ ਦੜਾ ਸੀ। ਰਾਜਾ ਉਸ ਨੂੰ ਅੱਠੇ ਪਹਿਰ ਨਚਾਉਂਦਾ ਰਹਿੰਦਾ ਸੀ। ਰਾਣੀ ਆਪਣੀਆਂ ਅੱਖਾਂ ਨਾਲ ਉਸ ਦਾ ਅਤਿ ਸੁੰਦਰ ਰੂਪ ਵੇਖ ਕੇ ਕਾਮ ਦੇਵ ਦੇ ਬਾਣ ਨਾਲ ਵਿੰਨ੍ਹੀ ਹੋਈ ਧਰਤੀ ਉਤੇ ਬੇਸੁਧ ਹੋ ਕੇ ਡਿਗ ਪਈ।੪।

ਤੌਮਰ ਛੰਦ

ਰਾਣੀ ਨੇ ਸਖੀ ਭੇਜ ਕੇ ਉਸ ਨੂੰ ਘਰ ਬੁਲਾ ਲਿਆ। ਰਾਜੇ ਦੀ ਪਰਵਾਹ ਨ ਕਰ ਕੇ ਉਸ ਨਾਲ ਰੁਚੀ ਪੂਰਵਕ ਸਹਿਵਾਸ ਕੀਤਾ।੫।

ਉਸ ਦਾ ਅਤਿ ਸੁੰਦਰ ਰੂਪ ਵੇਖਣ ਨਾਲ ਉਸ ਨੂੰ ਸ਼ਿਵ ਦਾ ਵੈਰੀ (ਕਾਮ ਦੇਵ) ਬਾਣ ਮਾਰ ਗਿਆ। ਤਦ ਤਕ ਰਾਜਾ ਆ ਗਿਆ ਅਤੇ ਰਾਣੀ ਨੂੰ ਬਹੁਤ ਦੁਖ ਹੋਇਆ।੬।

ਤਦ ਉਸ ਨੇ ਇਹ ਉਪਾ ਕੀਤਾ। ਇਕ ਦੇਗ ਮੰਗਵਾ ਲਈ। ਉਸ ਉਤੇ ਤਵਾ ਦੇ ਦਿੱਤਾ, ਤਾਂ ਜੋ ਉਸ ਨੂੰ ਕੋਈ ਵੇਖ ਨ ਸਕੇ।੭।

ਉਸ ਵਿਚ ਬਹੁਤ ਜਲ ਪੈਂਦਾ ਸੀ। ਇਕ ਬੂੰਦ ਵੀ ਹੇਠਾਂ ਨਹੀਂ ਡਿਗਦੀ ਸੀ। ਉਸ ਵਿਚ ਗੁਲਾਬ (ਦਾ ਅਰਕ) ਪਾ ਕੇ ਪਤੀ ਨੂੰ ਕਢ ਕੇ ਵਿਖਾ ਦਿੱਤਾ।੮।

ਦੌਹਰਾ

ਉਸ ਗੁਲਾਬ ਨੂੰ ਲੈ ਕੇ ਪਤੀ ਦੀ ਪਗੜੀ ਸਿੱਜ ਦਿੱਤੀ। (ਗੁਲਾਬ ਦੇ ਅਰਕ ਨੂੰ) ਕਢ ਕੇ ਸਭ ਉਤੇ ਛਿੜਕ ਦਿੱਤਾ ਅਤੇ ਕਿਸੇ ਮੂਰਖ ਨੇ ਭੇਦ ਨੂੰ ਨ ਸਮਝਿਆ।੯।

ਚੌਪਈ

ਹੇ ਨਾਥ! ਜੇ ਮੈਂ ਬਾਗ ਲਗਵਾਇਆ ਹੈ, ਇਹ ਗੁਲਾਬ ਉਥੋਂ ਆਇਆ ਹੈ। ਸਾਰੀਆਂ ਸਖੀਆਂ ਨਾਲ ਮਿਲ ਕੇ ਤੁਹਾਡੇ ਉਪਰ ਪਾਇਆ ਹੈ। (ਉਹ) ਮੂਰਖ ਪ੍ਰਸੰਨ ਹੋ ਗਿਆ (ਅਤੇ ਅਸਲ ਭੇਦ ਨੂੰ) ਕੁਝ ਨ ਵਿਚਾਰ ਕੀਤਾ।੧੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੯੨। ੧੬੪੪। ਚਲਦਾ।

ਦੋਹਰਾ

ਚਲਿਯੋ ਜੁਲਾਹੇ ਸਾਹੁਰੇ ਉਡਿ ਜਾ ਕਹਤਾ ਜਾਇ।
ਬਧਿਕਨ ਕੁਸਗੁਨ ਜਾਨਿ ਕੈ ਮਾਰਿਯੋ ਤਾਹਿ ਬਨਾਇ। ੧।

ਬਧਿਕ ਬਾਚ

ਉਡਿ ਉਡਿ ਆਵਹੁ ਫਾਸਿਯਹੁ ਸੋ ਕਹਤਾ ਮਗੁ ਜਾਇ।
ਜੇ ਐਸੇ ਬਚ ਪੁਨਿ ਕਹਿਯੋ ਹਨਿਹੈ ਤੋਹਿ ਰਿਸਾਇ। ੨।

ਚੌਪਈ

ਫਸਿ ਫਸਿ ਜਾਵਹੁ ਉਡਿ ਉਡਿ ਆਇ। ਐਸੇ ਕਹਤ ਜੁਲਾਹੇ ਜਾਇ।
ਚੋਰਨ ਕੁਸਗੁਨ ਚਿਤ ਬਿਚਾਰਿਯੋ। ਦੋ ਸੈ ਜੁਤੀ ਸੋ ਤਿਹ ਮਾਰਿਯੋ। ੩।

ਚੋਰਨ ਬਾਚ

ਦੋਹਰਾ

ਲੈ ਆਵਹੁ ਧਰਿ ਜਾਇਯਹੁ ਯੋ ਕਹਿ ਕਰੋ ਪਯਾਨ।
ਜੇ ਉਹਿ ਭਾਤਿ ਬਖਾਨਿਹੋ ਹਨਿਹੈ ਤੁਹਿ ਤਨ ਬਾਨ। ੪।
ਜਬ ਚੋਰਨ ਐਸੇ ਕਹਿਯੋ ਤਬ ਤਾ ਤੇ ਡਰ ਪਾਇ।
ਲੈ ਆਵਹੁ ਧਰਿ ਜਾਇਯਹੁ ਯੋ ਮਗੁ ਕਹਤੋ ਜਾਇ। ੫।
ਚਾਰ ਪੁਤ੍ਰ ਪਾਤਿਸਾਹ ਕੇ ਇਕ ਨੈ ਤਜਾ ਪਰਾਨ।
ਦਾਬਨ ਤਾ ਕੋ ਲੈ ਚਲੇ ਅਧਿਕ ਸੋਕ ਮਨ ਮਾਨਿ। ੬।

ਚੌਪਈ

ਤਬ ਲੋ ਕਹਤ ਜੁਲਾਹੇ ਐਯਹੁ। ਲੈ ਲੈ ਆਵਹੁ ਧਰ ਧਰ ਜੈਯਹੁ।
ਸੈਨਾ ਕੇ ਸੁਵਨਨ ਯਹ ਪਰੀ। ਪੰਦ੍ਰਹ ਸੈ ਪਨਹੀ ਤਹ ਝਰੀ। ੭।
ਤਿਨ ਸੋ ਕਹਿਯੋ ਕਹੇ ਸੁ ਉਚਾਰੋ। ਕਹਿਯੋ ਬੁਰਾ ਭਯੋ ਕਹਤ ਪਧਾਰੋ।
ਭੇਦ ਅਭੇਦ ਕੀ ਬਾਤ ਨ ਜਾਨੀ। ਜੇ ਤਿਨ ਕਹਿਯੋ ਵਹੈ ਜੜ ਮਾਨੀ। ੮।

ਏਕ ਰਾਵ ਤਾ ਕੇ ਬਹੁ ਨਾਰੀ। ਪੂਤ ਨ ਹੋਤ ਤਾਹਿ ਦੁਖ ਭਾਰੀ।
ਐਰ ਬ੍ਰਾਹਿ ਬ੍ਰਾਹੁਲ ਹੈ ਕੀਨੋ। ਤਾ ਕੇ ਭਵਨ ਪੂਤ ਬਿਧਿ ਦੀਨੋ। ੯।

ਸਭਹਿਨ ਆਨੰਦ ਚਿਤ ਬਢਾਯੋ। ਤਬ ਲੋ ਕਹਤ ਜੁਲਾਹੇ ਆਯੋ।
ਬੁਰਾ ਭਯੋ ਕਹਿ ਉਚ ਪੁਕਾਰਿਯੋ। ਸੁਨ੍ਯੋ ਜਾਹਿ ਪਨਹਿਨ ਤਿਨ ਮਾਰਿਯੋ। ੧੦।

ਪੁਰ ਜਨ ਬਾਚ

ਭਲਾ ਭਯੋ ਇਹ ਕਹਤ ਪਧਾਰਿਯੋ। ਜਬ ਲੋਗਨ ਜੂਤਿਨ ਸੋ ਮਾਰਿਯੋ।
ਜਾਤ ਭਯੋ ਤਿਹ ਠਾ ਬਡਭਾਗੀ। ਜਹ ਅਤਿ ਅਗਨਿ ਨਗਰ ਮਹਿ ਲਾਗੀ। ੧੧।

ਦੌਹਰਾ

ਇਕ ਜੁਲਾਹਾ ਸੌਹਰੇ ਜਾਂਦਾ ਹੋਇਆ 'ਉਡ ਜਾ' ਕਹੀ ਜਾ ਰਿਹਾ ਸੀ। ਇਕ ਸ਼ਿਕਾਰੀ ਨੇ (ਇਸ ਨੂੰ) ਕੁਸ਼ਗਨ ਸਮਝ ਕੇ ਉਸ ਜੁਲਾਹੇ ਨੂੰ ਬਹੁਤ ਮਾਰਿਆ।੧।

ਸ਼ਿਕਾਰੀ ਨੇ ਕਿਹਾ--

(ਹੁਣ ਤੂੰ) ਰਸਤੇ ਵਿਚ 'ਉਡ ਉਡ ਆਓ ਅਤੇ ਫਸਦੀਆਂ ਜਾਓ' ਇਹ ਕਹਿੰਦਾ ਹੋਇਆ ਜਾ। ਅਤੇ ਜੇ ਅਜਿਹੇ (ਪਹਿਲੇ ਵਾਲੇ) ਬੋਲ ਫਿਰ ਕਹੇ ਤਾਂ ਕ੍ਰੋਧ ਕਰ ਕੇ ਤੈਨੂੰ ਮਾਰ ਦਿਆਂਗਾ।੨।

ਚੌਪਈ

'ਉਡ ਉਡ ਆਓ ਤੇ ਫਸਦੀਆਂ ਜਾਓ'-- ਇਸ ਤਰ੍ਹਾਂ ਕਹਿੰਦਾ ਹੋਇਆ ਜੁਲਾਹਾ ਤੁਰਦਾ ਜਾ ਰਿਹਾ ਸੀ। ਚੋਰਾਂ ਨੇ (ਇਸ ਨੂੰ ਸੁਣ ਕੇ) ਚਿਤ ਵਿਚ ਕੁਸ਼ਗਨ ਸਮਝਿਆ ਅਤੇ ਉਸ ਨੂੰ ਦੋ ਸੌ ਜੁਤੀਆਂ ਮਾਰੀਆਂ।੩।

ਚੋਰਾਂ ਨੇ ਕਿਹਾ--

ਦੌਹਰਾ

'ਲੈ ਆਓ ਅਤੇ ਧਰ ਜਾਓ' ਇਸ ਤਰ੍ਹਾਂ ਕਹਿੰਦੇ ਹੋਇਆਂ ਜਾਓ। ਜੇ ਉਸ ਤਰ੍ਹਾਂ (ਪਹਿਲਾਂ ਵਾਂਗ) ਕਿਹਾ ਤਾਂ ਤੈਨੂੰ ਬਾਣ ਮਾਰ ਕੇ ਮਾਰ ਦਿਆਂਗੇ।੪। ਜਦ ਚੋਰਾਂ ਨੇ ਇਸ ਤਰ੍ਹਾਂ ਕਿਹਾ ਤਾਂ ਉਨ੍ਹਾਂ ਤੋਂ ਡਰਦਿਆਂ 'ਲੈ ਆਓ ਅਤੇ ਧਰ ਜਾਓ' ਇਹ ਕਹਿੰਦਾ ਹੋਇਆ ਰਸਤੇ ਤੇ ਤੁਰਦਾ ਗਿਆ।੫। (ਉਧਰ) ਰਾਜੇ ਦੇ ਚਾਰ ਪੁੱਤਰਾਂ ਵਿਚੋਂ ਇਕ ਨੇ ਪ੍ਰਾਣ ਤਿਆਗ ਦਿੱਤੇ। (ਉਹ) ਬਹੁਤ ਦੁਖੀ ਹੋ ਕੇ ਉਸ ਨੂੰ ਦੱਬਣ ਲੈ ਚਲੇ।੬।

ਚੌਪਈ

ਤਦ ਤਕ ਜੁਲਾਹਾ ਇਹ ਕਹਿੰਦਾ ਹੋਇਆ ਆ ਗਿਆ ਕਿ 'ਲੈ ਲੈ ਆਓ ਅਤੇ ਧਰ ਜਾਓ'। (ਜਦੋਂ ਰਾਜੇ ਦੀ) ਸੈਨਾ ਦੇ ਕੰਨਾਂ ਵਿਚ ਇਹ (ਗੱਲ) ਪਈ, ਤਾਂ ਉਸ ਨੂੰ ਪੰਦਰ ਸੌ ਜੁਤੀਆਂ ਮਾਰੀਆਂ।੭।

(ਉਨ੍ਹਾਂ ਨੇ) ਉਸ ਨੂੰ ਕਿਹਾ ਜੋ (ਅਸੀਂ) ਕਹੀਏ, ਉਹ ਕਹਿ। ਅਤੇ ਕਹਿੰਦਾ ਜਾ ਕਿ 'ਬਹੁਤ ਮਾੜਾ ਹੋਇਆ ਹੈ'। ਉਸ ਨੇ ਭੇਦ ਅਭੇਦ ਦੀ ਗੱਲ ਨ ਸਮਝੀ। ਉਨ੍ਹਾਂ ਨੇ ਜੋ ਕਿਹਾ, ਮੁਰਖ ਨੇ ਉਹੀ ਮੰਨ ਲਿਆ।੮।

ਇਕ ਰਾਜੇ ਦੀਆਂ ਬਹੁਤ ਸਾਰੀਆਂ ਇਸਤਰੀਆਂ ਸਨ, ਪਰ ਪੁੱਤਰ ਨ ਹੋਣ ਕਰ ਕੇ ਉਹ ਬਹੁਤ ਦੁਖੀ ਸੀ। ਉਸ ਨੇ ਵਿਆਕੁਲ ਹੋ ਕੇ ਹੋਰ ਵਿਆਹ ਕਰ ਲਿਆ। ਪਰਮਾਤਮਾ ਨੇ ਉਸ ਦੇ ਘਰ ਪੁੱਤਰ ਬਖਸ਼ਿਆ।੯।

ਸਭ ਦੇ ਮਨ ਵਿਚ ਬਹੁਤ ਖੁਸ਼ੀ ਹੋਈ। ਤਦ ਤਕ ਜੁਲਾਹਾ ਕਹਿੰਦਾ ਹੋਇਆ ਆ ਗਿਆ ਅਤੇ 'ਬੁਰਾ ਹੋਇਆ' ਕਹਿ ਕੇ ਉਥੇ ਸੁਰ ਵਿਚ ਪੁਕਾਰਿਆ। ਜਿਸ ਨੇ ਸੁਣਿਆ, ਉਸ ਨੂੰ ਜੁਤੀਆਂ ਮਾਰੀਆਂ।੧੦।

ਨਗਰ ਵਾਸੀਆਂ ਨੇ ਕਿਹਾ--

ਜਦ ਲੋਕਾਂ ਨੇ ਜੁਤੀਆਂ ਨਾਲ ਮਾਰਿਆ (ਤਾਂ ਉਨ੍ਹਾਂ ਨੇ ਕਿਹਾ--)'ਚੰਗਾ ਹੋਇਆ' ਕਹਿੰਦਾ ਹੋਇਆ ਜਾ। ਜਦੋਂ ਉਹ ਭਾਗਵਾਨ ਉਸ ਥਾਂ ਤੇ ਪਹੁੰਚਿਆ, ਜਿਥੇ ਨਗਰ ਵਿਚ ਭਿਆਨਕ ਅੱਗ ਲਗੀ ਹੋਈ ਸੀ।੧੧।

ਗਿਰਿ ਗਿਰਿ ਪਰੈ ਮਹਲ ਜਹ ਭਾਰੇ। ਛਪਰਨ ਕੇ ਜਹ ਉਡੈ ਅਵਾਰੇ।
ਭਲਾ ਭਯੋ ਯੋ ਮੂੜ ਪੁਕਾਰਿਯੋ। ਜਾਹਿ ਸੁਨ੍ਹੋ ਤਾਹੀ ਗਹਿ ਮਾਰਿਯੋ। ੧੨।

ਦੋਹਰਾ

ਦਸ ਹਜਾਰ ਪਨਹੀਨ ਕੀ ਸਹੀ ਜੁਲਾਹੇ ਮਾਰਿ।
ਤਾ ਪਾਛੈ ਪਹੁਚਤ ਭਯੋ ਜਹਾ ਹੁਤੀ ਸਸੁਰਾਰਿ। ੧੩।

ਚੌਪਈ

ਗ੍ਰਿਹ ਜਨ ਕਹਾ ਖਾਹੁ ਨਹਿ ਖਾਵੈ। ਭੂਖਨ ਮਰਤ ਨ ਲਜਤ ਬਤਾਵੈ।
ਆਪੀ ਰੈਨਿ ਬੀਤ ਜਬ ਗਈ। ਲਾਗਤੁ ਅਧਿਕ ਛੁਧਾ ਤਿਹ ਭਈ। ੧੪।

ਲਕਰੀ ਭਏ ਤੇਲ ਘਟ ਫੋਰਿਯੋ। ਪੀਨੋ ਸਕਲ ਨੈਕ ਨਹਿ ਛੋਰਿਯੋ।
ਸੂਰਜ ਚੜ੍ਹਯੋ ਉਡਗ ਛਪਿ ਗਏ। ਫਾਸਿ ਪਾਨ ਸੋ ਕਉਆ ਲਏ। ੧੫।

ਦੋਹਰਾ

ਤਾਨੀ ਬੇਚਿ ਕ੍ਰਿਪਾਨ ਲੀ ਚਲਿਯੋ ਚਾਕਰੀ ਧਾਇ।
ਮਾਰਤ ਮਾਰਗ ਸਿੰਘ ਜਹ ਤਿਹ ਠਾ ਪਹੁਚ੍ਹਯੋ ਜਾਇ। ੧੬।
ਤ੍ਰਸਿਤ ਜੁਲਾਹੇ ਦੁਮ ਚੜ੍ਹਯੋ ਗਹੈ ਸੈਹਬੀ ਹਾਥ।
ਤਰੇ ਆਨਿ ਠਾਵੇ ਭਯੋ ਸਿੰਘ ਰੋਸ ਕੇ ਸਾਥ। ੧੭।

ਚੌਪਈ

ਸਿੰਘਹਿ ਦ੍ਰਿਸਟਿ ਜੁਲਾਹੇ ਪਰੀ। ਬਰਛੀ ਕੰਪਤ ਹਾਥ ਤੇ ਝਰੀ।
ਮੁਖ ਮੈ ਲਗੀ ਪਿਸਟਿ ਤਰ ਨਿਕਸੀ। ਜਨ ਕਰਿ ਕੰਜਕਲੀ ਸੀ ਬਿਗਸੀ। ੧੮।

ਜਾਨ੍ਹੋ ਸਾਚੁ ਸਿੰਘ ਮਰਿ ਗਯੋ। ਉਤਰਿਯੋ ਪੂਛਿ ਕਾਨ ਕਟਿ ਲਯੋ।
ਜਾਇ ਨਿਪਤਿ ਕੋ ਤਾਹਿ ਦਿਖਾਯੋ। ਅਧਿਕ ਮਹੀਨੇ ਅਪਨ ਕਰਾਯੋ। ੧੯।

ਦੋਹਰਾ

ਏਕ ਸਤ੍ਰੁ ਤਾ ਕੋ ਹੁਤੋ ਚੜ੍ਹਯੋ ਅਨੀ ਬਨਾਇ।
ਸੈਨਾਪਤਿ ਪਚਮਾਰ ਕੈ ਇਹ ਨ੍ਰਿਪ ਦਿਯੋ ਪਠਾਇ। ੨੦।

ਚੌਪਈ

ਯਹ ਪਚਮਾਰ ਖਬਰਿ ਸੁਨ ਪਾਈ। ਨਾਰਿ ਜੁਲਾਹੀ ਹੁਤੀ ਬੁਲਾਈ।
ਚਿਤ ਮੈ ਅਧਿਕ ਦੁਹੂੰ ਡਰ ਕੀਨੋ। ਅਰਧ ਰਾਤਿ ਬਨ ਕੋ ਮਗੁ ਲੀਨੋ। ੨੧।
ਜਬ ਤ੍ਰਿਯੁ ਸਹਿਤ ਜੁਲਾਹੇ ਭਾਜ੍ਹਯੋ। ਤਬ ਹੀ ਘੋਰ ਘਟਾ ਘਨ ਗਾਜ੍ਹਯੋ।
ਕਬਹੂੰ ਚਮਿਕਿ ਬਿਜੁਰਿਯਾ ਜਾਵੈ। ਤਬ ਮਾਰਗ ਕੋ ਚੀਨਨ ਆਵੈ। ੨੨।

ਜਿਥੇ ਵੱਡੇ ਵੱਡੇ ਮਹੱਲ ਡਿਗ ਡਿਗ ਪੈ ਰਹੇ ਸਨ। ਛੱਪਰਾਂ ਦੇ ਜਿਥੇ ਉਡ ਉਡ ਕੇ ਅੰਬਾਰ ਲਗ ਗਏ ਸਨ। ‘ਚੰਗਾ ਹੋਇਆ’ ਉਸ ਮੂਰਖ ਨੇ ਇਸ ਤਰ੍ਹਾਂ ਕਿਹਾ। ਜਿਸ ਨੇ ਸੁਣਿਆ, ਉਸੇ ਨੇ ਪਕੜ ਕੇ ਕੁਟਾਪਾ ਚੜ੍ਹਾ ਦਿੱਤਾ।੧੨।

ਦੌਹਰਾ

ਦਸ ਹਜ਼ਾਰ ਜੁਤੀਆਂ ਦੀ ਮਾਰ ਜੁਲਾਹੇ ਨੇ ਖਾਈ। ਇਸ ਪਿਛੋਂ ਉਥੇ ਜਾ ਪਹੁੰਚਿਆ ਜਿਥੇ ਉਸ ਦਾ ਸੌਹਰਾ ਘਰ ਸੀ।੧੩।

ਚੌਪਈ

ਘਰ ਵਾਲਿਆਂ ਨੇ ਕਿਹਾ ਕਿ ਖਾਣਾ ਖਾਓ, ਪਰ (ਉਸ ਨੇ) ਨ ਖਾਇਆ। ਭੁਖਾ ਮਰਦਾ ਰਿਹਾ ਪਰ ਸ਼ਰਮ ਦੇ ਮਾਰੇ ਨੇ ਨ ਦਸਿਆ। ਜਦੋਂ ਅੱਧੀ ਰਾਤ ਬੀਤ ਗਈ ਤਾਂ ਉਸ ਨੂੰ ਅਧਿਕ ਭੁਖ ਲਗੀ।੧੪।

ਲਕੜੀ ਲੈ ਕੇ ਤੇਲ ਦੇ ਘੜੇ ਨੂੰ ਤੋੜ ਦਿੱਤਾ (ਭਾਵੇਂ ਮੋਰੀ ਕਰ ਲਈ), ਸਾਰਾ (ਤੇਲ) ਪੀ ਲਿਆ, ਜ਼ਰਾ ਜਿੰਨਾ ਵੀ ਨ ਛਡਿਆ। ਸੂਰਜ ਚੜ੍ਹਿਆ ਅਤੇ ਤਾਰੇ ਛਿਪ ਗਏ। (ਉਸ ਨੇ) ਹੱਥ ਵਿਚ ਤਾਣੀ (‘ਫਾਸਿ’) ਦੇ ਕਾਨੇ ਲੈ ਲਏ।੧੫।

ਦੌਹਰਾ

ਤਾਣੀ ਵੇਚ ਕੇ ਕ੍ਰਿਪਾਨ ਲੈ ਲਈ ਅਤੇ ਨੌਕਰੀ ਲਈ ਜਲਦੀ ਜਲਦੀ ਚਲ ਪਿਆ। ਜਿਥੇ ਰਸਤੇ ਵਿਚ ਸ਼ੇਰ (ਲੋਕਾਂ ਨੂੰ) ਮਾਰਦਾ ਸੀ, ਉਸ ਥਾਂ ਉਤੇ ਜਾ ਪਹੁੰਚਿਆ।੧੬। ਡਰ ਦਾ ਮਾਰਿਆ ਜੁਲਾਹਾ ਹੱਥ ਵਿਚ ਸੈਹਬੀ ਫੜ ਕੇ ਬ੍ਰਿਛ ਉਤੇ ਚੜ੍ਹ ਗਿਆ। ਸ਼ੇਰ ਕ੍ਰੋਧਵਾਨ ਹੋ ਕੇ (ਬ੍ਰਿਛ ਦੇ) ਹੇਠਾਂ ਆ ਕੇ ਖੜੇ ਗਿਆ।੧੭।

ਚੌਪਈ

(ਜਦ) ਸ਼ੇਰ ਦੀ ਨਜ਼ਰ ਜੁਲਾਹੇ ਉਤੇ ਪਈ ਤਾਂ ਕੰਬਦੇ ਹੋਏ ਹੱਥਾਂ ਵਿਚੋਂ ਬਰਛੀ ਡਿਗ ਪਈ। (ਉਹ ਸ਼ੇਰ ਦੇ) ਮੂੰਹ ਵਿਚ ਲਗੀ ਅਤੇ ਪਿਠ ਹੇਠੋਂ ਨਿਕਲ ਗਈ। ਮਾਨੋ ਕਮਲ ਦੇ ਫੁਲ ਦੀ ਕਲੀ (ਡੋਡੀ) ਖਿੜੀ ਹੋਵੇ।੧੮।

(ਜਦੋਂ ਉਸ ਨੇ) ਜਾਣ ਲਿਆ ਕਿ ਸ਼ੇਰ ਸਚਮੁਚ ਮਰ ਗਿਆ ਹੈ, (ਤਾਂ ਬ੍ਰਿਛ ਤੋਂ) ਉਤਰ ਕੇ (ਸ਼ੇਰ ਦੇ) ਕੰਨ ਅਤੇ ਪੂਛਲ ਕਟ ਲਿੱਤੀ। ਜਾ ਕੇ ਉਹ ਰਾਜੇ ਨੂੰ ਵਿਖਾਏ ਅਤੇ ਆਪਣਾ ਬਹੁਤ ਸਾਰਾ ਮਹੀਨਾ ਕਰਵਾ ਲਿਆ (ਅਰਥਾਤ ਚੰਗੀ ਤਨਖਾਹ ਲਗਵਾ ਲਈ)।੧੯।

ਦੌਹਰਾ

ਉਸ (ਰਾਜੇ) ਦਾ ਇਕ ਵੈਰੀ ਸੀ। ਉਹ ਫੌਜ ਲੈ ਕੇ ਚੜ੍ਹ ਆਇਆ। ਤਾਂ ਰਾਜੇ ਨੇ ਸ਼ੇਰ ਨੂੰ ਮਾਰਨ ਵਾਲੇ (‘ਪਚਮਾਰ’) ਨੂੰ ਸੈਨਾਪਤੀ ਬਣਾ ਕੇ ਭੇਜ ਦਿੱਤਾ।੨੦।

ਚੌਪਈ

ਜਦੋਂ ਪਚਮਾਰ ਨੇ ਇਹ ਖ਼ਬਰ ਸੁਣੀ ਤਾਂ ਆਪਣੀ ਜੁਲਾਹੀ ਨਾਰ ਨੂੰ ਬੁਲਾਇਆ। ਦੋਹਾਂ ਨੇ ਚਿਤ ਵਿਚ ਬਹੁਤ ਡਰ ਮੰਨਿਆ ਅਤੇ ਅੱਧੀ ਰਾਤ ਨੂੰ ਜੰਗਲ ਦਾ ਰਾਹ ਫੜਿਆ।੨੧।

ਜਦ ਇਸਤਰੀ ਸਹਿਤ ਜੁਲਾਹਾ ਭਜ ਗਿਆ ਤਾਂ ਉਸ ਵੇਲੇ ਭਿਆਨਕ ਬਦਲ ਗੱਜਣ ਲਗਿਆ। ਕਦੇ ਕਦੇ ਬਿਜਲੀ ਚਮਕ ਪੈਂਦੀ, ਤਦ ਕਿਤੇ ਮਾਰਗ ਦਿਸ ਪੈਂਦਾ।੨੨।

ਮਗ ਤੈ ਭੂਲਿ ਤਿਸੀ ਮਗੁ ਪਰਿਯੋ। ਜਹ ਨਿਪੁ ਅਰਿ ਕੇ ਲਸਕਰ ਢਰਿਯੋ।
ਕੁੰਈ ਹੁਤੀ ਦ੍ਰਿਸਟਿ ਨਹਿ ਆਈ। ਤਾ ਮੋ ਪਰਿਯੋ ਜੁਲਾਹੋ ਜਾਈ। ੨੩।

ਦੋਹਰਾ

ਜਬ ਤਾਹੀ ਕੁੰਈ ਬਿਖੈ ਜਾਇ ਪਰਿਯੋ ਬਿਸੰਭਾਰ।
ਤਬ ਐਸੇ ਤ੍ਰਿਯ ਕਹਿ ਉਠੀ ਆਨਿ ਪਰਿਯੋ ਪਚਮਾਰ। ੨੪।

ਅਤਿਲ

ਆਨਿ ਪਰਿਯੋ ਪਚਮਾਰ ਸਭਨ ਸੁਨਿ ਪਾਇਯੋ।
ਅਤਿ ਲਸਕਰ ਚਿਤ ਮਾਹਿ ਸੁ ਤ੍ਰਾਸ ਬਵਾਇਯੋ।
ਲੋਹ ਅਧਿਕ ਤਿਨ ਮਾਹਿ ਭਾਤਿ ਐਸੀ ਪਰਿਯੋ।
ਹੋ ਜੋਧਾ ਤਿਨ ਤੇ ਏਕ ਨ ਜਿਯਤੇ ਉਬਰਿਯੋ। ੨੫।

ਦੋਹਰਾ

ਪੂਤ ਪਿਤਾ ਕੇ ਸਿਰ ਦਈ ਪਿਤਾ ਪੂਤ ਸਿਰ ਮਾਹਿ।
ਇਸੀ ਭਾਤਿ ਸਭ ਕਟਿ ਮਰੇ ਰਹਿਯੋ ਸੁਭਟ ਕੋਊ ਨਾਹਿ। ੨੬।

ਚੌਪਈ

ਤਜ ਪੁਰ ਤਿਸੀ ਜੁਲਾਈ ਆਈ। ਆਇ ਬਾਰਤਾ ਨਿਪਹਿ ਜਤਾਈ।
ਜਬ ਯਹ ਭੇਦ ਰਾਵ ਸੁਨਿ ਪਾਯੋ। ਪਠੈ ਪਾਲਕੀ ਤਾਹਿ ਬੁਲਾਯੋ। ੨੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤਿਰਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੩। ੧੬੭੧। ਅਫ਼ਵੈ।

ਦੋਹਰਾ

ਚਾਂਦਨ ਹੂੰ ਕੇ ਦੇਸ ਮੈ ਪ੍ਰਗਟ ਚਾਂਦ ਪੁਰ ਗਾਉ।
ਬਿਪ੍ਰ ਏਕ ਤਿਹ ਠਾ ਰਹੈ ਦੀਨ ਦਯਾਲ ਤਿਹ ਨਾਉ। ੧।

ਚੌਪਈ

ਦਿਸਨ ਦਿਸਨ ਕੀ ਇਸਤ੍ਰੀ ਆਵਹਿ। ਆਇ ਬਿਪ੍ਰ ਕੇ ਸੀਸ ਝੁਕਾਵਹਿ।
ਸੁਭ ਬਾਨੀ ਮਿਲਿ ਯਹੈ ਉਚਾਰੈ। ਰਤਿ ਪਤਿ ਕੀ ਅਨੁਹਾਰਿ ਬਿਚਾਰੈ। ੨।

ਦੋਹਰਾ

ਏਕ ਨਾਰਿ ਤਿਹ ਠਾ ਹੁਤੀ ਰਤਿ ਸਮ ਰੂਪ ਅਪਾਰ।
ਸੋ ਯਾ ਪੈ ਅਟਕਤ ਭਈ ਰਤਿ ਪਤਿ ਤਾਹਿ ਬਿਚਾਰ। ੩।

(ਉਹ) ਰਸਤਾ ਭੁਲ ਕੇ, ਉਸ ਮਾਰਗ ਉਤੇ ਪੈ ਗਿਆ ਜਿਥੇ ਰਾਜੇ ਦੇ ਵੈਰੀ ਦਾ ਲਸ਼ਕਰ ਪਿਆ ਸੀ। ਉਥੇ ਇਕ ਖੂਹੀ ਸੀ, (ਜੋ ਉਸ ਦੀ) ਨਜ਼ਰ ਨ ਪਈ ਅਤੇ ਜੁਲਾਹਾ ਵਿਚ ਜਾ ਡਿਗਿਆ। ੨੩।

ਦੌਹਰਾ

ਜਦ ਉਹ ਖੂਹੀ ਵਿਚ ਜਾ ਪਿਆ ਅਤੇ ਬੇਹੋਸ਼ (ਹੋ ਗਿਆ), ਤਾਂ ਜੁਲਾਹੀ ਇਸ ਤਰ੍ਹਾਂ ਪੁਕਾਰ ਉਠੀ ਕਿ ਸ਼ੇਰ-ਮਾਰ (ਖੂਹੀ ਵਿਚ) ਆ ਡਿਗਿਆ ਹੈ। ੨੪।

ਅੰਤਲ

‘ਸ਼ੇਰ ਮਾਰ (ਖੂਹੀ ਵਿਚ) ਆ ਡਿਗਿਆ ਹੈ’--ਇਹ (ਗੱਲ) ਸਾਰਿਆਂ ਨੇ ਸੁਣ ਲਈ। ਤਾਂ ਸਾਰੇ ਲਸ਼ਕਰ ਦੇ ਮਨ ਵਿਚ ਬਹੁਤ ਡਰ ਵਿਆਪਤ ਹੋ ਗਿਆ। ਉਨ੍ਹਾਂ ਦੀ ਆਪਸ ਵਿਚ ਇਸ ਤਰ੍ਹਾਂ ਦੀ ਲੜਾਈ ਹੋ ਗਈ ਕਿ ਉਨ੍ਹਾਂ ਵਿਚੋਂ ਇਕ ਵੀ ਯੋਧਾ ਜੀਉਂਦਾ ਨ ਬਚਿਆ। ੨੫।

ਦੌਹਰਾ

ਪਿਤਾ ਨੇ ਪੁੱਤਰ ਦੇ ਸਿਰ ਵਿਚ (ਹਥਿਆਰ) ਮਾਰਿਆ ਅਤੇ ਪੁੱਤਰ ਨੇ ਪਿਤਾ ਦੇ ਸਿਰ ਵਿਚ ਮਾਰਿਆ। ਇਸ ਤਰ੍ਹਾਂ ਸਾਰੇ ਸੂਰਮੇ ਕਟ ਮਰੇ, ਕੋਈ ਵੀ ਬਾਕੀ ਨ ਬਚਿਆ। ੨੬।

ਚੌਪਈ

ਉਸ ਨੂੰ ਛੱਡ ਕੇ ਜੁਲਾਹੀ ਨਗਰ ਵਿਚ ਆ ਗਈ। ਆ ਕੇ ਸਾਰੀ ਵਾਰਤਾ ਰਾਜੇ ਨੂੰ ਦਸੀ। ਜਦੋਂ ਰਾਜੇ ਨੂੰ ਇਹ ਭੇਦ ਦੀ ਗੱਲ ਪਤਾ ਲਗੀ ਤਾਂ ਪਾਲਕੀ ਭੇਜ ਕੇ ਉਸ ਨੂੰ ਬੁਲਵਾ ਲਿਆ। ੨੭।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੩। ੧੬੭੧। ਚਲਦਾ।*

ਦੌਹਰਾ

ਚਾਂਦਨ ਦੇਸ ਵਿਚ ਚਾਂਦਪੁਰ ਦਾ ਇਕ ਪਿੰਡ ਪ੍ਰਸਿੱਧ ਸੀ। ਉਸ (ਪਿੰਡ) ਵਿਚ ਇਕ ਬ੍ਰਾਹਮਣ ਰਹਿੰਦਾ ਸੀ। ਉਸ ਦਾ ਨਾਂ ਦੀਨ ਦਿਆਲ ਸੀ। ੧।

ਚੌਪਈ

(ਉਸ ਬ੍ਰਾਹਮਣ ਕੋਲ) ਦੇਸ ਦੇਸ ਤੋਂ ਇਸਤਰੀਆਂ ਆਉਂਦੀਆਂ ਸਨ ਅਤੇ ਆ ਕੇ ਬ੍ਰਾਹਮਣ ਨੂੰ ਸੀਸ ਨਿਵਾਉਂਦੀਆਂ ਸਨ। ਉਹ ਵੀ ਸਭ ਨੂੰ ਮਿਲ ਕੇ ਚੰਗੇ ਬੋਲ ਬੋਲਦਾ ਸੀ। (ਇਸਤਰੀਆਂ ਨੂੰ ਉਹ) ਕਾਮ ਦੇਵ ਦੇ ਸਮਾਨ ਲਗਦਾ ਸੀ। ੨।

ਦੌਹਰਾ

ਉਸ ਸਥਾਨ ਉਤੇ ਇਕ ਇਸਤਰੀ ਹੁੰਦੀ ਸੀ ਜਿਸ ਦਾ ਸਰੂਪ ਰਤੀ (ਕਾਮ ਦੇਵ ਦੀ ਇਸਤਰੀ) ਵਰਗਾ ਸੀ। (ਉਹ ਇਸਤਰੀ) ਉਸ ਨੂੰ ਰਤੀ-ਪਤੀ ਵਿਚਾਰ ਕੇ ਉਸ ਵਿਚ ਮਗਨ ਹੋ ਗਈ। ੩।

ਚੌਪਈ

ਕਬਹੂੰ ਤ੍ਰਿਯ ਤਾ ਕੇ ਗ੍ਰਿਹ ਆਵੈ। ਕਬਹੂੰ ਤਿਹ ਘਰ ਬੋਲਿ ਪਠਾਵੈ।
 ਏਕ ਦਿਵਸ ਦਿਨ ਕੋ ਵਹੁ ਆਯੋ। ਤਬ ਅਬਲਾ ਇਹ ਚਰਿਤ ਦਿਖਾਯੋ। ੪।

ਸਵੈਯਾ

ਬੈਠੀ ਹੁਤੀ ਸਖੀ ਮਧਿ ਅਲੀਨ ਮੋ ਦੀਨ ਦਯਾਲ ਸੋ ਨੇਹੁ ਨਵੀਨੋ।
 ਬੈਨਨਿ ਚਿੰਤ ਕਰੈ ਚਿਤ ਮੈ ਇਤ ਨੈਨਨਿ ਪ੍ਰੀਤਮ ਕੋ ਮਨੁ ਲੀਨੋ।
 ਨੈਨ ਕੀ ਕਾਲ ਕੋ ਬੀਚਲ ਦੇਖਿ ਸੁ ਸੁੰਦਰਿ ਘਾਤ ਚਿਤੈਬੋ ਕੋ ਕੀਨੋ।
 ਹੀ ਲਖਿ ਪਾਇ ਜੰਭਾਇ ਲਈ ਚੁਟਕੀ ਚਟਕਾਇ ਬਿਦਾ ਕਰਿ ਦੀਨੋ। ੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਰਾਨਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੯੪। ੧੬੭੬। ਅਫਜ਼ੁ।

ਚੌਪਈ

ਦੁਹਿਤਾ ਏਕ ਜਾਟ ਉਪਜਾਈ। ਮਾਗਤ ਭੀਖਿ ਹਮਾਰੇ ਆਈ।
 ਬਿੰਦੋ ਅਪਨੋ ਨਾਮੁ ਰਖਾਯੋ। ਚੇਰਿਨ ਕੇ ਸੰਗ ਦ੍ਰੋਹ ਬਢਾਯੋ। ੧।

ਡੋਲਾ ਮਾਟੀ ਕੋ ਤਿਨ ਲਯੋ। ਤਾ ਮੈ ਡਾਰਿ ਸਰਸਵਹਿ ਦਯੋ।
 ਚਾਰਿ ਮੇਖ ਲੋਹਾ ਕੀ ਡਾਰੀ। ਦਾਬਿ ਗਈ ਤਾ ਕੀ ਪਿਛਵਾਰੀ। ੨।
 ਆਪ ਰਾਵ ਤਨ ਆਨਿ ਜਤਾਯੋ। ਇਕੁ ਟੋਨਾ ਇਹ ਕਰ ਮਮ ਆਯੋ।
 ਜੋ ਤੁਮ ਕਹੋ ਤੋ ਆਨਿ ਦਿਖਾਊ। ਕਛੁ ਮੁਖ ਤੇ ਆਗ੍ਯਾ ਤਵ ਪਾਊ। ੩।

ਨ੍ਰਿਪ ਕਹਿਯੋ ਆਨਿ ਦਿਖਾਇ ਦਿਖਾਯੋ। ਸਭਹਿਨ ਕੇ ਚਿਤ ਭਰਮੁਪਜਾਯੋ।
 ਸਤਿ ਸਤਿ ਸਭਹੁੰਨ ਬਖਾਨ੍ਯੋ। ਤਾ ਕੋ ਭੇਦ ਨ ਕਿਨਹੂੰ ਜਾਨ੍ਯੋ। ੪।

ਇਹ ਚੁਗਲੀ ਜਿਹ ਉਪਰ ਖਾਈ। ਸੋ ਚੇਰੀ ਨ੍ਰਿਪਾ ਪਕਰਿ ਮੰਗਾਈ।
 ਕੁਰਰਨ ਮਾਰਿ ਅਧਿਕ ਤਿਹ ਮਾਰੀ। ਸੀ ਨ ਮੁਖ ਤੇ ਨੈਕ ਉਚਾਰੀ। ੫।

ਮਾਰਿ ਪਰੀ ਵਹ ਨੈਕੁ ਨ ਮਾਨ੍ਯੋ। ਯਹ ਤ੍ਰਿਯ ਹਠੀ ਰਾਵਹੂੰ ਜਾਨ੍ਯੋ।
 ਦਿਬ ਕੀ ਬਾਤ ਚਲਨ ਜਬ ਲਾਗੀ। ਆਧੀ ਰਾਤਿ ਗਏ ਤਬ ਭਾਗੀ। ੬।

ਭੋਜਿ ਮਨੁਖ ਨ੍ਰਿਪ ਪਕਰਿ ਮੰਗਾਈ। ਏਕ ਕੋਠਰੀ ਮੈ ਰਖਵਾਈ।
 ਬਿਖੁ ਕੋ ਖਾਨਾ ਤਾਹਿ ਖਵਾਯੋ। ਵਾਹਿ ਮ੍ਰਿਤੁ ਕੋ ਧਾਮ ਪਠਾਯੋ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪਚਾਨਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੯੫। ੧੬੮੩। ਅਫਜ਼ੁ।

ਚੌਪਈ

ਕਦੇ ਉਹ ਇਸਤਰੀ ਉਸ ਦੇ ਘਰ ਆ ਜਾਂਦੀ ਅਤੇ ਕਦੇ ਉਸ ਨੂੰ ਆਪਣੇ ਕੋਲ ਬੁਲਾ ਲੈਂਦੀ। ਇਕ ਦਿਨ ਉਹ ਦਿਨ ਵੇਲੇ ਹੀ ਆ ਗਿਆ, ਤਦ (ਉਸ) ਇਸਤਰੀ ਨੇ ਇਹ ਚਰਿਤ੍ਰ ਵਿਖਾਇਆ। ੪।

ਸਵੈਯਾ

ਉਹ ਸਖੀਆਂ ਸਹੇਲੀਆਂ ਵਿਚ ਬੈਠੀ ਹੋਈ ਸੀ ਅਤੇ ਉਸ ਦਾ ਨਵਾਂ ਨਵਾਂ ਦੀਨ ਦਿਆਲ ਨਾਲ ਪ੍ਰੇਮ ਹੋਇਆ ਸੀ। ਬੋਲਣ ਵੇਲੇ ਮਨ ਵਿਚ (ਪ੍ਰੀਤਮ ਨੂੰ) ਯਾਦ ਕਰਦੀ ਸੀ ਅਤੇ ਉਧਰ ਅੱਖਾਂ ਰਾਹੀਂ ਪ੍ਰੀਤਮ ਦਾ ਮਨ ਕਾਬੂ ਕੀਤਾ ਹੋਇਆ ਸੀ। ਉਸ ਨੇ ਸਖੀਆਂ ਨੂੰ ਅੱਖਾਂ ਦੀ ਕਾਲਿਮਾ ਨੂੰ ਵੇਖਣ ਲਈ ਕਿਹਾ ਅਤੇ ਉਧਰ ਸੁੰਦਰ ਮਿੱਤਰ ਦਾ ਧਿਆਨ ਕੀਤਾ। ਉਸ ਨੂੰ ਵੇਖ ਕੇ ਉਬਾਸੀ ਲਈ ਅਤੇ ਚੁਟਕੀ ਵਜਾ ਕੇ ਉਸ ਨੂੰ ਵਿਦਾ ਕਰ ਦਿੱਤਾ। ੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੪। ੧੬੭੬। ਚਲਦਾ।

ਚੌਪਈ

ਇਕ ਜੱਟ ਦੀ ਪੁੱਤਰੀ ਪੈਦਾ ਹੋਈ। ਉਹ ਭਿਖਿਆ ਮੰਗਦੀ ਸਾਡੇ ਕੋਲ ਆਈ। ਉਸ ਨੇ ਆਪਣਾ ਨਾਂ ਬਿੰਦੂ ਰਖਿਆ ਹੋਇਆ ਸੀ। (ਹੋਰ) ਦਾਸੀਆਂ ਨਾਲ ਬਹੁਤ ਧੋਖਾ ਕਰਦੀ ਸੀ। ੧।

ਉਸ ਨੇ ਮਿੱਟੀ ਦਾ ਡੋਲਾ ਲਿਆ। ਉਸ ਵਿਚ ਸਰ੍ਹੋਂ ਪਾ ਦਿੱਤੀ। (ਉਸ ਵਿਚ) ਲੋਹੇ ਦੀਆਂ ਚਾਰ ਕਿਲਾਂ ਪਾ ਕੇ ਉਸ ਦੇ ਪਿਛਵਾੜੇ ਵਿਚ ਦਬ ਗਈ। ੨।

ਆਪ ਆ ਕੇ ਰਾਜੇ ਨੂੰ ਦਸਿਆ ਕਿ ਇਕ ਟੂਣਾ ਮੇਰੇ ਹੱਥ ਵਿਚ ਆਇਆ ਹੈ। ਜੇ ਤੁਸੀਂ ਕਹੋ ਤਾਂ ਲਿਆ ਕੇ ਵਿਖਾਵਾਂ, ਜੇ (ਮੈਂ ਆਪ ਦੇ) ਮੁਖ ਤੋਂ ਕੁਝ ਆਗਿਆ ਪ੍ਰਾਪਤ ਕਰਾਂ। ੩।

ਰਾਜੇ ਨੇ ਕਿਹਾ ਕਿ ਲਿਆ ਕੇ ਵਿਖਾਓ, (ਉਸ ਨੇ ਲਿਆ ਕੇ) ਵਿਖਾ ਦਿੱਤਾ। (ਇਸ ਤਰ੍ਹਾਂ ਨਾਲ) ਸਭ ਦੇ ਮਨ ਵਿਚ ਭਰਮ ਪੈਦਾ ਹੋ ਗਿਆ। ਸਭ ਨੇ ਸਚ ਸਚ ਕਹਿ ਦਿੱਤਾ ਪਰ (ਉਸ ਦਾ) ਭੇਦ ਕਿਸੇ ਨੇ ਨ ਸਮਝਿਆ। ੪।

ਉਸ ਨੇ ਜਿਸ (ਦਾਸੀ) ਉਪਰ ਚੁਗਲੀ ਖਾਈ, ਉਸ ਦਾਸੀ ਨੂੰ ਰਾਜੇ ਨੇ ਪਕੜ ਕੇ ਮੰਗਵਾਇਆ। ਉਸ ਨੂੰ ਕੋਝਿਆਂ ਦੀ ਬਹੁਤ ਮਾਰ ਪਈ, ਪਰ ਉਸ ਨੇ ਮੂੰਹ ਤੋਂ ਸੀ ਤਕ ਨ ਕਹੀ। ੫।

ਮਾਰ ਪੈਣ ਤੇ ਵੀ ਉਹ ਬਿਲਕੁਲ ਨ ਮੰਨੀ (ਤਾਂ) ਰਾਜੇ ਨੇ ਸਮਝਿਆ ਕਿ ਇਹ ਇਸਤਰੀ ਬਹੁਤ ਹਠ ਵਾਲੀ ਹੈ। ਜਦ (ਰਾਤ ਨੂੰ) ਦਿਨ ਦੀ ਗੱਲ ਹੋਣ ਲਗੀ (ਅਰਥਾਤਰ ਜਦ ਤੱਤੇ ਤਵੇ ਉੱਤੇ ਉਸ ਦੇ ਹੱਥ ਰਖਣ ਦੀ ਗੱਲ ਚਲਣ ਲਗੀ) ਤਾਂ ਅੱਧ ਰਾਤ ਨੂੰ ਉਹ ਭਜ ਗਈ। ੬।

ਰਾਜੇ ਨੇ ਬੰਦੇ ਭੇਜ ਕੇ ਉਸ ਨੂੰ ਪਕੜ ਕੇ ਬੁਲਾਵਾ ਲਿਆ ਅਤੇ ਇਕ ਕੋਠੜੀ ਵਿਚ ਬੰਦ ਕਰਵਾ ਦਿੱਤਾ। ਉਸ ਨੂੰ ਜ਼ਹਿਰ ਮਿਲਿਆ ਖਾਣਾ ਖਵਾਇਆ ਅਤੇ ਉਸ ਨੂੰ ਮੌਤ ਦੇ ਘਰ ਪਹੁੰਚਾ ਦਿੱਤਾ। ੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੫। ੧੬੮੩। ਚਲਦਾ।

ਦੋਹਰਾ

ਮਰਗ ਜੋਹਡੇ ਕੇ ਬਿਖੈ ਏਕ ਪਠਾਨੀ ਨਾਰ।
 ਬੈਰਮ ਖਾਂ ਤਾ ਕੇ ਰਹੈ ਭਰਤਾ ਅਤਿ ਸੁਭ ਕਾਰ। ੧।
 ਤਵਨ ਪਠਾਨੀ ਕੇ ਹੁਤੇ ਨਾਮ ਗੋਹਰਾ ਰਾਇ।
 ਜਾਨੁ ਕਨਕ ਕੀ ਪੁਤ੍ਰਿਕਾ ਬਿਧਨਾ ਰਚੀ ਬਨਾਇ। ੨।
 ਅਰਿ ਬਲੁ ਕੈ ਆਵਤ ਭਏ ਤਾ ਪੈ ਅਤਿ ਦਲ ਜੋਰਿ।
 ਦੈ ਹੈ ਯਾਹਿ ਨਿਕਾਰਿ ਕੈ ਲੈਹੈ ਦੇਸ ਮਰੋਰਿ। ੩।

ਚੌਪਈ

ਦੂਤ ਤਬੈ ਬੈਰਮ ਪਹਿ ਆਯੋ। ਤਾ ਕੇ ਅਧਿਕ ਰੋਸ ਉਪਜਾਯੋ।
 ਬੈਠਿਯੋ ਕਹਾ ਦੈਵ ਕੇ ਖੋਏ। ਤੋ ਪੈ ਕਰੇ ਆਰਬਿਨ ਢੋਏ। ੪।

ਬੈਰਮ ਅਧਿਕ ਬਚਨ ਸੁਨਿ ਡਰਿਯੋ। ਆਪੁ ਭਜਨ ਕੇ ਸਾਮੇ ਕਰਿਯੋ।
 ਤਦ ਚਲਿ ਤੀਰ ਪਠਾਨੀ ਆਈ। ਤਾ ਸੋ ਕਹਿਯੋ ਸੁ ਚਹੈ ਸੁਨਾਈ। ੫।

ਦੋਹਰਾ

ਤੋਰ ਪਿਤਾ ਐਸੇ ਹੁਤੇ ਜਾ ਕੇ ਜਗ ਮੈ ਨਾਮ।
 ਤੂ ਕਾਤਰ ਐਸੇ ਭਯੋ ਛਾਡਿ ਚਲਿਯੋ ਸੰਗ੍ਰਾਮ। ੬।

ਚੌਪਈ

ਅਪਨੀ ਪਗਿਯਾ ਮੇ ਕਹ ਦੀਜੈ। ਮੇਰੀ ਪਹਿਰ ਇਜਾਰਹਿ ਲੀਜੈ।
 ਜਬ ਮੈ ਸਸਤ੍ਰ ਤਿਹਾਰੋ ਧਰਿਹੋ। ਟੂਕ ਟੂਕ ਬੈਰਿਨ ਕੇ ਕਰਿਹੋ। ੭।
 ਯੋ ਕਹਿ ਪਤਿਹਿ ਭੋਹਰੇ ਦੀਨੋ। ਤਾ ਕੈ ਛੀਨਿ ਆਯੁਧਨ ਲੀਨੋ।
 ਸਸਤ੍ਰ ਬਾਧਿ ਨਰ ਭੇਖ ਬਨਾਯੋ। ਪਹਿਰਿ ਕਵਚ ਦੁੰਦਭੀ ਬਨਾਯੋ। ੮।

ਦੋਹਰਾ

ਸੈਨ ਸਕਲ ਲੈ ਕੈ ਚੜੀ ਸੂਰਨ ਸਕਲ ਜਤਾਇ।
 ਬੈਰਮ ਖਾਂ ਮੁਹਿ ਭ੍ਰਿਤ ਕੋ ਬੀਰਾ ਦਯੋ ਬੁਲਾਇ। ੯।

ਚੌਪਈ

ਸੈਨਾ ਸਕਲ ਸੰਗ ਲੈ ਧਾਈ। ਬਾਧੇ ਗੋਲ ਸਾਮੁਹੇ ਆਈ।
 ਬੈਰਮ ਖਾਂ ਇਕ ਭ੍ਰਿਤ ਪਠਾਯੋ। ਮੇ ਕਹ ਜੀਤਿ ਤਬ ਆਗੇ ਜਾਯੋ। ੧੦।

ਯੋ ਸੁਨਿ ਸੂਰ ਸਕਲ ਰਿਸ ਭਰੇ। ਭਾਤਿ ਭਾਤਿ ਕੈ ਆਯੁਧ ਧਰੇ।
 ਤਾ ਕੋ ਘੇਰਿ ਦਸੋ ਦਿਸਿ ਆਏ। ਤਾਨਿ ਕਮਾਨਨ ਬਾਨ ਚਲਾਏ। ੧੧।

ਦੌਹਰਾ

ਮਰਗ ਜੌਹੜੇ ਵਿਚ ਇਕ ਪਠਾਣ ਇਸਤਰੀ ਸੀ। ਉਸ ਦਾ ਬੈਰਮ ਖਾਂ ਪਤੀ ਸੀ ਜੋ ਬਹੁਤ ਸੁਭ ਕੰਮ ਕਰਦਾ ਸੀ। ਉਸ ਪਠਾਣੀ ਦਾ ਨਾਂ ਗੌਹਰਾ ਰਾਇ ਸੀ। (ਉਹ) ਮਾਨੇ ਵਿਧਾਤਾ ਨੇ ਸੋਨੇ ਦੀ ਪੁਤਲੀ ਵਰਗੀ ਬਣਾਈ ਹੋਵੇ।੨। ਉਸ ਉਤੇ ਵੈਰੀ ਬਹੁਤ ਸੈਨਾ ਜੋੜ ਕੇ ਬਲ ਪੂਰਵਕ ਚੜ੍ਹ ਆਇਆ। (ਇਸ ਮਨੋਰਥ ਨਾਲ ਕਿ) ਉਸ ਨੂੰ ਉਥੋਂ ਕਢ ਦੇਈਏ ਅਤੇ ਦੇਸ਼ ਖੋਹ ਲਈਏ।੩।

ਚੌਪਈ

ਤਦ ਦੂਤ ਬੈਰਮ ਖਾਂ ਕੋਲ ਆਇਆ ਅਤੇ ਉਸ ਨੂੰ ਬਹੁਤ ਕ੍ਰੋਧਵਾਨ ਕੀਤਾ। (ਦੂਤ ਨੇ ਕਿਹਾ--)) ਹੇ ਰੱਬ ਦੇ ਮਾਰਿਓ! ਕਿਵੇਂ ਬੈਠੇ ਹੋ। ਤੁਹਾਡੇ ਉਤੇ ਅਰਬ ਦੇਸ਼ ਵਾਲਿਆਂ ਨੇ ਹਮਲਾ ਕੀਤਾ ਹੈ।੪।

ਬੈਰਮ ਖਾਂ ਇਹ ਗੱਲ ਸੁਣ ਕੇ ਬਹੁਤ ਡਰ ਗਿਆ ਅਤੇ ਆਪ ਦੌੜਨ ਦੀ ਵਿਉਂਤ ਬਣਾਈ। ਤਦ ਪਠਾਣੀ ਉਸ ਕੋਲ ਚਲ ਕੇ ਆਈ। ਜੋ ਉਸ ਨੇ ਆ ਕੇ ਕਿਹਾ, ਉਹ ਮੈਂ ਸੁਣਾਉਣਾ ਚਾਹੁੰਦਾ ਹਾਂ।੫।

ਦੌਹਰਾ

ਤੇਰੇ ਪਿਤਾ ਅਜਿਹੇ ਸਨ ਕਿ ਜਿੰਨਾ ਦਾ ਜਗਤ ਵਿਚ ਨਾਂ ਸੀ। ਤੂੰ ਅਜਿਹਾ ਡਰਪੋਕ ਹੈਂ ਕਿ ਜੰਗ ਨੂੰ ਛੱਡ ਕੇ ਭਜ ਚਲਿਆ ਹੈਂ।੬।

ਚੌਪਈ

(ਤੁਸੀਂ) ਆਪਣੀ ਪੱਗ ਮੈਨੂੰ ਦੇ ਦਿਓ ਅਤੇ ਮੇਰੀ ਸਲਵਾਰ ਪਾ ਲਵੋ। ਜਦ ਮੈਂ ਤੁਹਾਡੇ ਸ਼ਸਤ੍ਰ ਧਾਰਨ ਕਰਾਂਗੀ ਤਾਂ ਵੈਰੀਆਂ ਦੇ ਟੋਟੇ ਟੋਟੇ ਕਰ ਦਿਆਂਗੀ।੭।

ਇਸ ਤਰ੍ਹਾਂ ਕਹਿ ਕੇ ਪਤੀ ਨੂੰ ਭੇਰੇ ਵਿਚ ਪਾ ਦਿੱਤਾ ਅਤੇ ਉਸ ਦੇ ਸਾਰੇ ਹਥਿਆਰ ਖੋਹ ਲਏ। (ਉਸ ਪਠਾਣੀ ਨੇ) ਸ਼ਸਤ੍ਰ ਬੰਨ੍ਹ ਕੇ ਪੁਰਸ਼ ਦਾ ਭੇਸ ਬਣਾਇਆ ਅਤੇ ਕਵਚ ਪਾ ਕੇ ਨਗਾਰਾ ਵਜਾਇਆ।੮।

ਦੌਹਰਾ

ਸਾਰੀ ਸੈਨਾ ਲੈ ਕੇ (ਪਠਾਣੀ) ਚੜ੍ਹ ਪਈ ਅਤੇ ਸੂਰਮਿਆਂ ਨੂੰ ਦਸਿਆ ਕਿ ਬੈਰਮ ਖਾਂ ਨੇ ਮੈਨੂੰ ਦਾਸੀ ਨੂੰ ਬੁਲਾ ਕੇ (ਇਸ ਜੰਗ ਨੂੰ ਲੜਨ ਦਾ) ਬੀੜਾ ਦਿੱਤਾ ਹੈ।੯।

ਚੌਪਈ

(ਉਹ) ਸਾਰੀ ਸੈਨਾ ਨੂੰ ਨਾਲ ਲੈ ਕੇ ਚੜ੍ਹ ਪਈ ਅਤੇ ਗੋਲ ਘੇਰਾ (ਵਿਯੂਹ) ਬਣਾ ਕੇ ਸਾਹਮਣੇ ਆਈ। (ਅਤੇ ਵੈਰੀ ਦਲ ਨੂੰ ਕਹਿਣ ਲਗੀ ਕਿ) ਬੈਰਮ ਖਾਂ ਨੇ ਇਕ ਦਾਸ ਨੂੰ (ਜੰਗ ਕਰਨ ਲਈ) ਭੇਜਿਆ ਹੈ। ਮੈਨੂੰ ਜਿਤ ਕੇ ਹੀ ਅਗੇ ਜਾ ਸਕਦੇ ਹੋ।੧੦।

ਇਹ ਗੱਲ ਸੁਣ ਕੇ ਸਾਰੇ ਸੂਰਮੇ ਗੁੱਸੇ ਨਾਲ ਭਰ ਗਏ ਅਤੇ ਭਾਂਤ ਭਾਂਤ ਦੇ ਹਥਿਆਰ ਧਾਰਨ ਕਰ ਲਏ। ਉਸ ਨੂੰ ਦਸਾਂ ਦਿਸ਼ਾਵਾਂ (ਭਾਵ ਸਭ ਪਾਸਿਓਂ) ਘੇਰ ਲਿਆ ਅਤੇ ਕਮਾਣਾਂ ਖਿਚ ਕੇ ਬਾਣ ਚਲਾਏ।੧੧।

ਦੋਹਰਾ

ਅਸਿ ਫਾਸੀ ਧਰਿ ਸਿਪਰ ਲੈ ਗੁਰਜ ਗੁਫਨ ਲੈ ਹਾਥ।
ਗਿਰਿ ਗਿਰਿ ਗੇ ਜੋਧਾ ਧਰਨਿ ਬਿਧੈ ਬਰਛਿਯਨ ਸਾਥ। ੧੨।

ਭੁਜੰਗ ਛੰਦ

ਲਏ ਹਾਥ ਸੈਥੀ ਅਰਬ ਖਰਬ ਧਾਏ। ਬੰਧੇ ਗੋਲ ਹਾਠੇ ਹਠੀ ਖੇਤ ਆਏ।
ਮਹਾ ਕੋਪ ਕੈ ਬਾਲ ਕੇ ਤੀਰ ਢੂਕੇ। ਦੁਹੂੰ ਓਰ ਤੇ ਮਾਰ ਹੀ ਮਾਰਿ ਕੂਕੇ। ੧੩।

ਸਵੈਯਾ

ਛੋਰਿ ਨਿਸਾਸਨ ਕੇ ਫਰਰੇ ਭਟ ਢੋਲ ਢਮਾਕਨ ਦੈ ਕਰਿ ਢੂਕੇ।
ਢਾਲਨ ਕੋ ਗਹਿ ਕੈ ਕਰ ਭੀਤਰ ਮਾਰ ਹੀ ਮਾਰਿ ਦਸੋ ਦਿਸਿ ਕੂਕੇ।
ਵਾਰ ਅਪਾਰ ਬਹੇ ਕਈ ਬਾਰ ਗਏ ਛੁਟਿ ਕੰਚਨ ਕੋਟਿ ਕਨੂਕੇ।
ਲੋਹ ਲੁਹਾਰ ਗੜੇ ਜਨੁ ਜਾਰਿ ਉਠੈ ਇਕ ਬਾਰਿ ਤ੍ਰਿਨਾਰਿ ਭਭੂਕੇ। ੧੪।

ਭੁਜੰਗ ਛੰਦ

ਗੁਰਿਏ ਖੇਲ ਮਹਮੰਦਿਲੇ ਜਾਕ ਧਾਏ। ਦਓਜਈ ਅਫਰੀਦੀਏ ਕੋਪਿ ਆਏ।
ਹਠੇ ਸੂਰ ਲੋਦੀ ਮਹਾ ਕੋਪ ਕੈ ਕੈ। ਪਰੇ ਆਨਿ ਕੈ ਬਾਢਵਾਰੀਨ ਲੈ ਕੈ। ੧੫।

ਪਰੀ ਬਾਢਵਾਰੀਨ ਕੀ ਮਾਰਿ ਭਾਰੀ। ਗਏ ਜੂਝਿ ਜੋਧਾ ਬਡੇਈ ਹੰਕਾਰੀ।
ਮਹਾ ਮਾਰਿ ਬਾਨਨ ਕੀ ਗਾੜ ਐਸੀ। ਮਨੋ ਕੁਆਰ ਕੇ ਮੇਘ ਕੀ ਬ੍ਰਿਸਟਿ ਜੈਸੀ। ੧੬।

ਪਰੇ ਆਨਿ ਜੋਧਾ ਚਹੂੰ ਓਰ ਭਾਰੇ। ਮਹਾ ਮਾਰ ਹੀ ਮਾਰਿ ਐਸੇ ਪੁਕਾਰੇ।
ਹਟੇ ਨਾਹਿ ਛੜੀ ਛਕੇ ਛੋਭ ਐਸੇ। ਮਨੋ ਸਾਚ ਸ੍ਰੀ ਕਾਲ ਕੀ ਜ਼ਾਲ ਜੈਸੇ। ੧੭।

ਧਏ ਅਰਬ ਆਛੇ ਮਹਾ ਸੂਰ ਭਾਰੀ। ਕਰੈ ਤੀਨਹੂੰ ਲੋਕ ਜਿਨ ਕੋ ਜੁਹਾਰੀ।
ਲਏ ਹਾਥ ਤਿਰਸੂਲ ਐਸੇ ਭ੍ਰਮਾਵੈ। ਮਨੋ ਮੇਘ ਮੈ ਦਾਮਨੀ ਦਮਕਿ ਜਾਵੈ। ੧੮।

ਚੌਪਈ

ਧਾਏ ਬੀਰ ਜੋਰਿ ਦਲ ਭਾਰੀ। ਬਾਨਾ ਬਧੇ ਬਡੇ ਹੰਕਾਰੀ।
ਤਾਨ ਧਨਹਿਯਨ ਬਾਨ ਚਲਾਵੈ। ਬਾਧੇ ਗੋਲ ਸਾਮ੍ਹਰੇ ਆਵੈ। ੧੯।

ਜਬ ਅਬਲਾ ਵਹ ਨੈਨ ਨਿਹਾਰੇ। ਭਾਤਿ ਭਾਤਿ ਕੇ ਸਸੜ ਪ੍ਰਹਾਰੇ।
ਮੂੰਡ ਜੰਘ ਬਾਹਨ ਬਿਨੁ ਕੀਨੇ। ਪਠੈ ਧਾਮ ਜਮ ਕੇ ਸੋ ਦੀਨੇ। ੨੦।

ਦੋਹਰਾ

ਤਲਵਾਰ, ਫਾਸ, ਢਾਲ, ਗੁਰਜ, ਗੋਫਨਾ ਆਦਿ ਹੱਥ ਵਿਚ ਧਾਰਨ ਕਰ ਲਏ। ਜੋਧੇ ਬਰਛੀਆਂ ਨਾਲ ਵਿੰਨ੍ਹੇ ਹੋਏ ਧਰਤੀ ਉਤੇ ਡਿਗ-ਡਿਗ ਪਏ। ੧੨।

ਭੁਜੰਗ ਛੰਦ

ਹੱਥ ਵਿਚ ਸੈਹਥੀਆਂ ਲੈ ਕੇ ਅਰਬਾਂ ਖਰਬਾਂ ਸੂਰਮੇ ਚੜ੍ਹ ਆਏ ਅਤੇ ਹਠੀ ਸੂਰਮੇ ਗੋਲ ਘੇਰਾ ਬੰਨ੍ਹ ਕੇ ਯੁੱਧ-ਭੂਮੀ ਵਿਚ ਆ ਗਏ। ਉਹ ਬਹੁਤ ਅਧਿਕ ਕ੍ਰੋਧ ਕਰ ਕੇ ਇਸਤਰੀ ਦੇ ਕੋਲ ਢੁਕੇ ਅਤੇ ਦੋਹਾਂ ਪਾਸਿਆਂ ਤੋਂ 'ਮਾਰੋ-ਮਾਰੋ' ਦੀਆਂ ਆਵਾਜ਼ਾਂ ਆਉਣ ਲਗੀਆਂ। ੧੩।

ਸਵੈਯਾ

ਝੰਡਿਆਂ ਦੇ ਫਰਰਿਆਂ ਨੂੰ ਬੁਲਾ ਕੇ ਸੂਰਮੇ ਢੋਲਾਂ ਉਤੇ ਡਗੇ ਮਾਰ ਕੇ ਢੁਕੇ ਹਨ। ਢਾਲਾਂ ਨੂੰ ਹੱਥਾਂ ਵਿਚ ਪਕੜ ਕੇ ਹਰ ਪਾਸਿਓਂ 'ਮਾਰੋ-ਮਾਰੋ' ਕੂਕਦੇ ਹਨ। ਕਈ ਵਾਰ ਅਣਗਿਣਤ ਪ੍ਰਹਾਰ ਹੋਏ ਹਨ ਅਤੇ ਸੋਨੇ (ਵਰਗੇ ਸੂਰਮਿਆਂ ਦੇ ਸ਼ਰੀਰ) ਚਿੰਗਾਰੇ ਬਣ ਕੇ ਉਡ ਗਏ ਹਨ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਲੋਹਾਰ ਦੁਆਰਾ ਲੋਹੇ ਨੂੰ ਸਾੜ ਕੇ (ਲਾਲ ਕਰ ਕੇ) ਕੁਟਣ ਵੇਲੇ ਇਕੋ ਵਾਰ ਅੱਗ ('ਤ੍ਰਿਨਾਰ' ਤ੍ਰਿਨ-ਅਰਿ) ਵਿਚੋਂ ਚਿਣਗਾਂ ਉਠੀਆਂ ਹੋਣ। ੧੪।

ਭੁਜੰਗ ਛੰਦ

ਗੁਰਿਏ, ਖੇਲ, ਮਹਮੰਦਿਲੇ, ਦਰਿਜਈ, ਅਫਰੀਦੀਏ (ਆਦਿ ਜਾਤਾਂ ਦੇ ਸੂਰਮੇ) ਕ੍ਰੋਧਵਾਨ ਹੋ ਕੇ ਆ ਗਏ ਹਨ। ਹਠੀ ਲੋਦੀ ਸੂਰਮੇ ਬਹੁਤ ਕ੍ਰੋਧ ਕਰ ਕੇ ਤਲਵਾਰਾਂ ਲੈ ਕੇ ਟੁਟ ਕੇ ਆ ਪਏ ਹਨ। ੧੫।

ਚੌਪਈ

ਤਲਵਾਰਾਂ ਦੀ ਭਾਰੀ ਮਾਰ ਪਈ ਹੈ। ਵੱਡੇ ਵੱਡੇ ਹੰਕਾਰੀ ਜੋਧੇ ਮਾਰੇ ਗਏ ਹਨ। ਬਾਣਾਂ ਦੀ ਅਜਿਹੀ ਤਕੜੀ ਮਾਰ ਪਈ, ਮਾਨੋ ਅਸੂ ਦੇ ਮਹੀਨੇ ਵਰਗੀ ਬਰਖਾ ਹੋ ਰਹੀ ਹੋਵੇ। ੧੬।

ਚੌਹਾਂ ਪਾਸਿਆਂ ਤੋਂ ਬਹੁਤ ਅਧਿਕ ਯੋਧੇ ਆ ਪਏ ਹਨ। 'ਮਾਰੋ-ਮਾਰੋ' ਇਸ ਤਰ੍ਹਾਂ (ਕਹਿ ਕੇ ਬਹੁਤ) ਰੌਲਾ ਪਾ ਰਹੇ ਹਨ। ਛਤ੍ਰੀ ਯੁੱਧ ਵਿਚੋਂ ਹਟਦੇ ਨਹੀਂ ਹਨ, ਉਨ੍ਹਾਂ ਨੂੰ ਅਜਿਹਾ ਜੋਸ਼ ਚੜ੍ਹਿਆ ਹੋਇਆ ਹੈ। ਮਾਨੋ ਸਚੀ ਮੁਚੀ (ਪਰਲੇ) ਕਾਲ ਦੀ ਜਵਾਲਾ ਹੋਵੇ। ੧੭।

ਅਰਬ ਦੇਸ ਦੇ ਚੰਗੇ ਅਤੇ ਮਹਾਨ ਸੂਰਮੇ ਤੁਰ ਪਏ ਹਨ ਜਿਨ੍ਹਾਂ ਨੂੰ ਤਿੰਨੋਂ ਲੋਕ ਪ੍ਰਨਾਮ ਕਰਦੇ ਹਨ। ਉਹ ਹੱਥ ਵਿਚ ਤ੍ਰਿਸ਼ੂਲ ਲੈ ਕੇ ਇਸ ਤਰ੍ਹਾਂ ਘੁੰਮਾਉਂਦੇ ਹਨ, ਮਾਨੋ ਬਦਲਾਂ ਵਿਚ ਬਿਜਲੀ ਚਮਕ ਜਾਂਦੀ ਹੋਵੇ। ੧੮।

ਚੌਪਈ

ਵੱਡਾ ਦਲ ਬਣਾ ਕੇ ਸੂਰਮੇ ਧਾ ਕੇ ਪੈ ਗਏ ਹਨ ਅਤੇ ਵੱਡੇ ਹੰਕਾਰੀ (ਸੂਰਮਿਆਂ) ਨੂੰ ਬਾਣਾਂ ਨਾਲ ਵਿੰਨ੍ਹ ਦਿੱਤਾ ਹੈ। ਧਨੁਸ਼ਾਂ ਨੂੰ ਖਿਚ ਕੇ ਬਾਣ ਚਲਾਉਂਦੇ ਹਨ, ਗੋਲ ਘੇਰਾ ਬੰਨ੍ਹ ਕੇ ਸਾਹਮਣੇ ਆਉਂਦੇ ਹਨ। ੧੯।

ਜਦ ਪਠਾਣੀ ਉਨ੍ਹਾਂ ਨੂੰ ਅੱਖਾਂ ਨਾਲ ਵੇਖਦੀ (ਤਾਂ) ਭਾਂਤ ਭਾਂਤ ਦੇ ਸ਼ਸਤ੍ਰਾਂ ਦਾ ਪ੍ਰਹਾਰ ਕਰਦੀ। (ਉਹ) ਉਨ੍ਹਾਂ ਨੂੰ ਟੰਗਾਂ, ਬਾਂਹਵਾਂ ਅਤੇ ਸਿਰ ਤੋਂ ਬਿਨਾ ਕਰ ਕੇ ਜਮਲੋਕ ਭੇਜ ਦਿੰਦੀ। ੨੦।

ਜੂਝਿ ਅਨੇਕ ਸੁਭਟ ਰਨ ਗਏ। ਹੈ ਗੈ ਰਬੀ ਬਿਨਾ ਅਸਿ ਭਏ।
ਜੂਝੈ ਬੀਰ ਖੇਤ ਭਟ ਭਾਰੀ। ਨਾਚੇ ਸੂਰ ਬੀਰ ਹੰਕਾਰੀ। ੨੧।

ਦੋਹਰਾ

ਲਗੇ ਬ੍ਰਿਣਨ ਕੇ ਸੂਰਮਾ ਪਰੇ ਧਰਨਿ ਪੈ ਆਇ।
ਗਿਰ ਪਰੇ ਉਨਿ ਪੁਨਿ ਲਰੇ ਅਧਿਕ ਹ੍ਰਿਦੈ ਕਰਿ ਚਾਇ। ੨੨।

ਭੁਜੰਗ ਛੰਦ

ਕਿਤੇ ਗੋਫਨੈ ਗੁਰਜ ਗੋਲੇ ਉਭਾਰੈ। ਕਿਤੇ ਚੰਦ੍ਰ ਤ੍ਰਿਸੂਲ ਸੈਥੀ ਸੰਭਾਰੈ।
ਕਿਤੇ ਪਰਘ ਫਾਸੀ ਲਏ ਹਾਥ ਡੋਲੈ। ਕਿਤੇ ਮਾਰ ਹੀ ਮਾਰਿ ਕੈ ਬੀਰ ਬੋਲੈ। ੨੩।

ਦੋਹਰਾ

ਅਤਿ ਚਿਤ ਕੋਪ ਬਢਾਇ ਕੈ ਸੂਰਨ ਸਕਲਨ ਘਾਇ।
ਜਹਾ ਬਾਲਿ ਠਾਢੀ ਹੁਤੀ ਤਹਾ ਪਰਤ ਭੇ ਆਇ। ੨੪।

ਚੌਪਈ

ਕਿਚਪਚਾਇ ਜੋਧਾ ਸਮੁਹਾਵੈ। ਚਟਪਟ ਸੁਭਟ ਬਿਕਟ ਕਟਿ ਜਾਵੈ।
ਜੂਝਿ ਪ੍ਰਾਨ ਸਨਮੁਖ ਜੇ ਦੇਹੀ। ਡਾਰਿ ਬਿਵਾਨ ਬਰੰਗਨਿ ਲੇਹੀ। ੨੫।

ਦੋਹਰਾ

ਜੇ ਭਟ ਆਨਿ ਅਪਛਰਨਿ ਲਏ ਬਿਵਾਨ ਚੜਾਇ।
ਤਿਨਿ ਪ੍ਰਤਿ ਔਰ ਨਿਹਾਰਿ ਕੈ ਲਰਤੁ ਸੂਰ ਸਮੁਹਾਇ। ੨੬।

ਭੁਜੰਗ ਛੰਦ

ਚਹੂੰ ਓਰ ਤੇ ਚਾਵਡੈ ਚੀਤਕਾਰੀ। ਰਹੇ ਗਿਧ ਆਕਾਸ ਮੰਡਰਾਇ ਭਾਰੀ।
ਲਗੇ ਘਾਇ ਜੋਧਾ ਗਿਰੇ ਭੂਮਿ ਭਾਰੇ। ਐਸੀ ਭਾਤਿ ਝੂਮੇ ਮਨੋ ਮਤਵਾਰੇ। ੨੭।

ਪਰੀ ਬਾਨ ਗੋਲਾਨ ਕੀ ਭੀਰ ਭਾਰੀ। ਬਹੈ ਤੀਰ ਤਰਵਾਰਿ ਕਾਤੀ ਕਟਾਰੀ।
ਹਠੈ ਐਠਿਯਾਰੇ ਮਹਾਬੀਰ ਧਾਏ। ਬਧੇ ਗੋਲ ਗਾਤੇ ਚਲੇ ਖੇਤ ਆਏ। ੨੮।

ਗੁਰਿਯਾ ਖੇਲ ਮਹਮੰਦਿ ਲੇਜਾਕ ਮਾਰੇ। ਦਓਜਈ ਅਫਰੀਤਿ ਲੋਦੀ ਸੰਘਾਰੇ।
ਬਲੀ ਸੂਰ ਨ੍ਯਾਜੀ ਐਸੀ ਭਾਤਿ ਕੂਟੇ। ਚਲੇ ਭਾਜ ਜੋਧਾ ਸਭੈ ਸੀਸ ਫੂਟੇ। ੨੯।

ਸਵੈਯਾ

ਸੂਰ ਗਏ ਕਟਿ ਕੈ ਝਟ ਦੈ ਤਬ ਬਾਲ ਕੁਪੀ ਹਥਿਆਰ ਸੰਭਾਰੇ।
ਪਟਿਸ ਲੋਹ ਹਥੀ ਪਰਸੇ ਇਕ ਬਾਰ ਹੀ ਬੈਰਨਿ ਕੇ ਤਨ ਝਾਰੇ।

ਅਨੇਕਾਂ ਸੂਰਮੇ ਯੁੱਧ-ਭੂਮੀ ਵਿਚ ਜੂਝ ਮਰੇ ਅਤੇ ਹਾਥੀਆਂ, ਘੋੜਿਆਂ, ਰਥਾਂ ਅਤੇ ਤਲਵਾਰਾਂ ਤੋਂ ਬਿਨਾਂ ਹੋ ਗਏ। ਵੱਡੇ ਸੂਰਮੇ ਯੁੱਧ-ਖੇਤਰ ਵਿਚ ਜੂਝ ਗਏ ਅਤੇ ਹੰਕਾਰੀ ਸੂਰਮੇ ਨੱਚਣ ਲਗੇ। ੨੧।

ਦੌਹਰਾ

ਜਖਮ ਦੇ ਲਗਣ ਕਰ ਕੇ ਸੂਰਮੇਂ ਧਰਤੀ ਉਤੇ ਆਣ ਡਿਗੇ। ਡਿਗ ਕੇ ਫਿਰ ਉਠੇ ਅਤੇ ਹਿਰਦੇ ਵਿਚ ਉਤਸਾਹ ਭਰ ਕੇ ਲੜਨ ਲਗੇ। ੨੨।

ਭੁਜੰਗ ਛੰਦ

ਕਿਧਰੇ ਗੋਫਨੇ, ਗੁਰਜ ਅਤੇ ਗੋਲੇ ਉਭਾਰਦੇ ਹਨ ਅਤੇ ਕਿਧਰੇ ਚੰਦ੍ਰ ਮੁਖੀ ਵਾਲੇ ਤੀਰ, ਤ੍ਰਿਸੂਲ ਅਤੇ ਸੈਂਥੀਆਂ ਸੰਭਾਲਦੇ ਹਨ। ਕਿਧਰੇ ਪਰਘ, ਫਾਸ (ਆਦਿ ਸ਼ਸਤ੍ਰ) ਹੱਥਾਂ ਵਿਚ ਲਈ ਫਿਰਦੇ ਹਨ ਅਤੇ ਕਿਧਰੇ ਸੂਰਮੇ 'ਮਾਰੋ-ਮਾਰੋ' ਪੁਕਾਰਦੇ ਹਨ। ੨੩।

ਦੌਹਰਾ

(ਆਪਣੇ) ਮਨ ਵਿਚ ਬਹੁਤ ਕ੍ਰੋਧ ਵਧਾ ਕੇ ਅਤੇ ਸਾਰਿਆਂ ਸੂਰਮਿਆਂ ਨੂੰ ਮਾਰ ਕੇ ਉਥੇ ਪਰਤ ਆਏ ਹਨ ਜਿਥੇ ਪਠਾਣੀ ਖੜੋਤੀ ਸੀ। ੨੪।

ਚੌਪਈ

ਕਚੀਰੀਆਂ ਵਟ ਕੇ ਯੋਧੇ ਸਾਹਮਣੇ ਆਉਂਦੇ ਹਨ ਅਤੇ ਝਟਪਟ ਕਠੌਰ ਸੂਰਮੇ ਕਟੇ ਜਾਂਦੇ ਹਨ। ਜੋ ਸਨਮੁਖ ਹੋ ਕੇ ਪ੍ਰਾਣ ਛੱਡਦੇ ਹਨ, (ਉਨ੍ਹਾਂ ਨੂੰ) ਅਪੱਛਰਾਵਾਂ ਬਿਮਾਨਾਂ ਵਿਚ ਪਾ ਲੈਂਦੀਆਂ ਹਨ। ੨੫।

ਦੌਹਰਾ

ਜਿਨ੍ਹਾਂ ਸੂਰਮਿਆਂ ਨੂੰ ਅਪੱਛਰਾਵਾਂ ਨੇ ਬਿਮਾਨਾਂ ਉਤੇ ਚੜ੍ਹਾ ਲਿਆ ਹੈ, ਉਨ੍ਹਾਂ ਨੂੰ ਵੇਖ ਕੇ ਹੋਰ ਸੂਰਮੇ ਸਨਮੁਖ ਹੋ ਕੇ ਲੜਦੇ ਹਨ। ੨੬।

ਭੁਜੰਗ ਛੰਦ

ਚੌਹਾਂ ਪਾਸਿਆਂ ਤੋਂ ਇਲਾਂ ਚੀਕਾਂ ਮਾਰਦੀਆਂ ਹਨ। ਆਕਾਸ਼ ਵਿਚ ਵੱਡੀਆਂ ਗਿਧਾਂ ਮੰਡਰਾ ਰਹੀਆਂ ਹਨ। ਵੱਡੇ ਯੋਧੇ ਘਾਓ ਲਗਣ ਤੇ ਭੂਮੀ ਉਤੇ ਡਿਗੇ ਪਏ ਹਨ। ਇਸ ਤਰ੍ਹਾਂ ਝੂਮਦੇ ਹਨ, ਮਾਨੋ ਬਹੁਤ ਹੀ ਮਸਤੀ ਵਿਚ ਹੋਣ। ੨੭।

ਗੋਲਿਆਂ ਅਤੇ ਬਾਣਾਂ ਦੀ ਭਾਰੀ (ਬਰਖਾ) ਹੋ ਰਹੀ ਹੈ। ਤਲਵਾਰਾਂ, ਛੁਰੀਆਂ, ਕਟਾਰਾਂ ਅਤੇ ਤੀਰ ਚਲ ਰਹੇ ਹਨ। ਵੱਡੇ ਹਠੀ ਅਤੇ ਹੈਂਕੜਬਾਜ਼ ਸੂਰਮੇ ਪੈ ਗਏ ਹਨ। ਗੋਲ ਪਰ੍ਹੇ ਬਣਾ ਕੇ ਯੁੱਧ-ਭੂਮੀ ਵਿਚ ਆ ਗਏ ਹਨ। ੨੮।

ਗੁਰਿਯਾ ਖੇਲ (ਗੁਰੇਖੇਲ), ਮਹਮੰਦਿ, ਲੇਜਾਕ, ਦਓਜਈ, ਅਫਰੀਦੀ ਅਤੇ ਲੋਦੀ ਜਾਤਾਂ ਵਾਲੇ ਮਾਰੇ ਗਏ ਹਨ। ਬਲਵਾਨ ਨਿਆਜ਼ੀ ਸੂਰਮੇ ਇਸ ਤਰ੍ਹਾਂ ਕੁਟੇ ਗਏ ਹਨ। (ਜਿਨ੍ਹਾਂ ਦੇ) ਸਿਰ ਪਾਟ ਗਏ ਹਨ, ਉਹ ਸਭ ਸੂਰਮੇ ਭਜ ਚਲੇ ਹਨ। ੨੯।

ਸਵੈਯਾ

ਜਦੋਂ ਸੂਰਮੇ ਕਟ ਕੇ ਜਲਦੀ ਨਾਲ ਚਲੇ ਗਏ ਤਾਂ ਪਠਾਣੀ ਹਥਿਆਰ ਸੰਭਾਲ ਕੇ ਬਹੁਤ ਗੁੱਸੇ ਵਿਚ ਆ ਗਈ। (ਉਸ ਨੇ) ਇਕੋ ਵਾਰ ਪਟਿਸ, ਲੋਹ-ਹਥੀਆਂ ਅਤੇ ਪਰਸੇ ਵੈਰੀਆਂ ਦੇ ਸਰੀਰ ਉਤੇ ਮਾਰੇ। ਇਕ ਲੜਦੇ ਹਨ, ਇਕ ਹਾਰ ਕੇ ਟਲ ਜਾਂਦੇ ਹਨ, ਇਕ ਵੇਖ

ਏਕ ਲਰੇ ਇਕ ਹਾਰਿ ਟਰੇ ਇਕ ਦੇਖਿ ਡਰੇ ਮਰਿ ਗੇ ਬਿਨੁ ਮਾਰੇ।
ਬੀਰ ਕਰੋਰਿ ਸਰਾਸਨ ਛੋਰਿ ਤ੍ਰਿਣਾਨ ਕੋ ਤੋਰਿ ਸੁ ਆਨਨ ਡਾਰੇ। ੩੦।

ਚੌਪਈ

ਕੋਪੇ ਅਰਿ ਬਿਲੋਕਿ ਤਬ ਭਾਰੇ। ਦੁੰਦਭ ਚਲੇ ਬਜਾਇ ਨਗਾਰੇ।
ਟੂਟੇ ਚਹੂੰ ਓਰ ਰਿਸਿ ਕੈ ਕੈ। ਭਾਤਿ ਭਾਤਿ ਕੇ ਆਯੁਧੁ ਲੈ ਕੈ। ੩੧।

ਦੋਹਰਾ

ਬਜ੍ਜਬਾਨ ਬਿਛੂਆ ਬਿਸਿਖ ਬਰਸਿਯੋ ਸਾਰ ਅਪਾਰ।
ਉਚੁ ਨੀਚ ਕਾਯਰ ਸੁਭਟ ਸਭ ਕੀਨੇ ਇਕ ਸਾਰ। ੩੨।

ਚੌਪਈ

ਐਸੀ ਭਾਤਿ ਖੇਤ ਜਬ ਪਰਿਯੋ। ਅਰਬ ਰਾਇ ਕੁਪਿ ਬਚਨ ਉਚਰਿਯੋ।
ਯਾ ਕੇ ਜਿਯਤ ਜਾਨ ਨਹੀ ਦੀਜੈ। ਘੇਰਿ ਦਸੇ ਦਿਸਿ ਤੇ ਬਧੁ ਕੀਜੈ। ੩੩।
ਅਰਬ ਰਾਇ ਕੁਪਿ ਬਚਨ ਉਚਾਰੇ। ਕੋਪੇ ਸੂਰਬੀਰ ਐਨੁਯਾਰੇ।
ਤਾਨਿ ਕਮਾਨਨ ਬਾਨ ਚਲਾਏ। ਬੇਧਿ ਬਾਲ ਕੋ ਪਾਰ ਪਰਾਏ। ੩੪।

ਦੋਹਰਾ

ਬੇਧਿ ਬਾਨ ਜਬ ਤਨ ਗਏ ਤਬ ਤ੍ਰਿਯ ਕੋਪ ਬਢਾਇ।
ਅਮਿਤ ਜੁਧ ਤਿਹ ਠਾ ਕਿਯੋ ਸੋ ਮੈ ਕਹਤ ਬਨਾਇ। ੩੫।

ਚੌਪਈ

ਲਗੇ ਦੇਹ ਤੇ ਬਾਨ ਨਿਕਾਰੇ। ਤਨ ਪੁਨਿ ਵਹੈ ਬੈਰਿਯਨ ਮਾਰੇ।
ਜਿਨ ਕੀ ਦੇਹ ਘਾਵ ਦਿੜ ਲਾਗੇ। ਤੁਰਤ ਬਰੰਗਨਿਨ ਸੋ ਅਨੁਰਾਗੇ। ੩੬।

ਐਸੀ ਭਾਤਿ ਬੀਰ ਬਹੁ ਮਾਰੇ। ਬਾਜੀ ਕਰੀ ਰਥੀ ਹਨਿ ਡਾਰੇ।
ਤੁਮਲ ਜੁਧ ਤਿਹ ਠਾ ਅਤਿ ਮਚਿਯੋ। ਏਕ ਸੂਰ ਜੀਯਤ ਨਹ ਬਚਿਯੋ। ੩੭।

ਅਰਬ ਰਾਇ ਆਪਨ ਤਬ ਧਾਯੋ। ਆਨਿ ਬਾਲ ਸੋ ਜੂਝ ਮਚਾਯੋ।
ਚਤੁਰ ਬਾਨ ਤਬ ਤ੍ਰਿਯਾ ਪ੍ਰਹਾਰੇ। ਚਾਰੇ ਅਸ੍ਰੁ ਮਾਰ ਹੀ ਡਾਰੇ। ੩੮।

ਪੁਨਿ ਰਬ ਕਾਟਿ ਸਾਰਥੀ ਮਾਰਿਯੋ। ਅਰਬ ਰਾਇ ਕੋ ਬਾਨ ਪ੍ਰਹਾਰਿਯੋ।
ਮੋਹਿਤ ਕੈ ਤਾ ਕੋ ਗਹਿ ਲੀਨੋ। ਦੁੰਦਭਿ ਤਬੈ ਜੀਤਿ ਕੋ ਦੀਨੋ। ੩੯।

ਤਾ ਕੋ ਬਾਧਿ ਧਾਮ ਲੈ ਆਈ। ਭਾਤਿ ਭਾਤਿ ਸੋ ਦਰਬੁ ਲੁਟਾਈ।
ਜੈ ਦੁੰਦਭੀ ਦੁਾਰ ਪੈ ਬਾਜੀ। ਗ੍ਰਿਹ ਕੇ ਲੋਕ ਸਕਲ ਭੇ ਰਾਜੀ। ੪੦।

ਕੇ ਡਰ ਗਏ ਹਨ ਅਤੇ ਇਕ ਮਾਰੇ ਬਿਨਾ ਹੀ ਮਾਰੇ ਗਏ ਹਨ। ਕ੍ਰੋੜਾਂ ਸੂਰਮਿਆਂ ਨੇ ਕਮਾਨਾਂ ਨੂੰ ਛੱਡ ਕੇ ਅਤੇ ਤੀਲਿਆਂ ਨੂੰ ਤੋੜ ਕੇ ਮੂੰਹ ਵਿਚ ਪਾਇਆ ਹੋਇਆ ਹੈ। (ਅਰਥਾਤ\ ਹਰ ਮੰਨੀ ਹੋਈ ਹੈ)।੩੦।

ਚੌਪਈ

ਤਦ ਵੈਰੀ ਇਹ ਵੇਖ ਕੇ ਬਹੁਤ ਕ੍ਰੋਧਵਾਨ ਹੋਏ ਅਤੇ ਨਗਾਰੇ ਅਤੇ ਦੁੰਦਭੀਆਂ ਵਜਾ ਕੇ ਚਲ ਪਏ। (ਵੈਰੀ ਸੈਨਿਕ) ਕ੍ਰੋਧਵਾਨ ਹੋ ਕੇ ਅਤੇ ਭਾਂਤ ਭਾਂਤ ਦੇ ਹਥਿਆਰ ਲੈ ਕੇ ਚੌਹਾਂ ਪਾਸਿਆਂ ਤੋਂ ਟੁਟ ਕੇ ਪੈ ਗਏ।੩੧।

ਦੋਹਰਾ

ਬਜ਼ਬਾਨ, ਬਿਛੂਆ, ਤੀਰ ਆਦਿ ਦੇ ਰੂਪ ਵਿਚ ਬਹੁਤ ਲੋਹਾ ਵਰ੍ਹਿਆ ਕਿ ਉੱਚੇ ਨੀਵੇਂ, ਕਾਇਰ ਅਤੇ ਸੂਰਮੇ ਸਭ ਨੂੰ ਇਕ ਸਮਾਨ ਕਰ ਦਿੱਤਾ।੩੨।

ਚੌਪਈ

ਇਸ ਤਰ੍ਹਾਂ ਦਾ ਜਦੋਂ ਯੁੱਧ ਹੋਇਆ ਤਾਂ ਅਰਬ ਦੇਸ਼ ਦੇ ਰਾਜੇ ਨੇ ਕ੍ਰੋਧਿਤ ਹੋ ਕੇ ਕਿਹਾ—ਇਨ੍ਹਾਂ ਨੂੰ ਜੀਉਂਦੇ ਜਾਣ ਨਹੀਂ ਦੇਣਾ ਅਤੇ ਹਰ ਪਾਸਿਓਂ ਘੇਰ ਕੇ ਮਾਰ ਦੇਣਾ ਹੈ।੩੩।

ਅਰਬ ਦੇ ਰਾਜੇ ਨੇ ਕ੍ਰੋਧਿਤ ਹੋ ਕੇ ਬਚਨ ਉਚਾਰੇ, (ਜਿਨ੍ਹਾਂ ਨੂੰ ਸੁਣ ਕੇ) ਹੰਕਾਰੀ ਸੂਰਮੇ ਕ੍ਰੋਧਵਾਨ ਹੋ ਗਏ। (ਉਨ੍ਹਾਂ ਨੇ) ਕਮਾਨਾਂ ਕਸ ਕੇ ਬਾਣ ਚਲਾਏ, ਜੋ ਉਸ ਇਸਤਰੀ (ਪਠਾਣੀ) ਨੂੰ ਵਿੰਨ ਕੇ ਪਾਰ ਹੋ ਗਏ।੩੪।

ਦੋਹਰਾ

ਜਦੋਂ ਬਾਣ ਇਸਤਰੀ ਦਾ ਸ਼ਰੀਰ ਵਿੰਨ੍ਹ ਗਏ (ਤਦ ਉਸ ਨੇ ਆਪਣੇ ਮਨ ਵਿਚ) ਬਹੁਤ ਗੁੱਸਾ ਵਧਾਇਆ। (ਉਸ ਨੇ) ਉਥੇ ਬੇਹਦ ਯੁੱਧ ਕੀਤਾ। (ਹੁਣ) ਉਸ ਦਾ ਮੈਂ ਵਰਣਨ ਕਰਦਾ ਹਾਂ।੩੫।

ਚੌਪਈ

ਉਸ ਨੇ ਸ਼ਰੀਰ ਵਿਚ ਲਗੇ ਬਾਣ ਕੱਢੇ ਅਤੇ ਫਿਰ ਉਹੀ ਖਿਚ ਕੇ ਵੈਰੀਆਂ ਨੂੰ ਮਾਰੇ। ਜਿਨ੍ਹਾਂ ਦੇ ਸ਼ਰੀਰ ਉਤੇ ਵੱਡੇ ਜ਼ਖਮ ਲਗੇ, ਉਹ ਤੁਰਤ ਅਪਛਰਾਵਾਂ ਦੇ ਪ੍ਰੇਮੀ ਬਣ ਗਏ (ਅਰਥਾਤ\ ਉਨ੍ਹਾਂ ਨੂੰ ਵਰ ਲਿਆ)।੩੬।

ਇਸ ਤਰ੍ਹਾਂ ਬਹੁਤ ਸੂਰਮੇ ਮਾਰੇ ਗਏ। ਹਾਥੀ ('ਕਰੀ'), ਘੋੜੇ ਅਤੇ ਰਥਾਂ ਵਾਲੇ ਮਾਰੇ ਗਏ। ਉਸ ਥਾਂ ਬਹੁਤ ਘਮਸਾਨ ਯੁੱਧ ਹੋਇਆ ਅਤੇ ਇਕ ਸੂਰਮਾ ਵੀ ਜੀਉਂਦਾ ਨ ਬਚਿਆ।੩੭।

ਤਾਂ ਅਰਬ ਦਾ ਰਾਜਾ ਆਪ ਅਗੇ ਵਧਿਆ ਅਤੇ ਆ ਕੇ ਪਠਾਣੀ ਨਾਲ ਯੁੱਧ ਮਚਾਇਆ। ਤਦ ਇਸਤਰੀ ਨੇ ਚਾਰ ਬਾਣ ਚਲਾਏ ਅਤੇ (ਉਸ ਦੇ) ਚਾਰੇ ਘੋੜੇ ਮਾਰ ਦਿੱਤੇ।੩੮।

ਫਿਰ ਰਥ ਨੂੰ ਕਟ ਕੇ ਰਬਵਾਨ ਨੂੰ ਮਾਰ ਦਿੱਤਾ ਅਤੇ ਅਰਬ ਦੇਸ਼ ਦੇ ਰਾਜੇ ਨੂੰ ਬਾਣ ਮਾਰਿਆ। ਉਸ ਨੂੰ ਮੋਹਿਤ (ਬੇਹੋਸ਼) ਕਰ ਕੇ ਪਕੜ ਲਿਆ ਅਤੇ ਉਸੇ ਵੇਲੇ ਜਿਤ ਦਾ ਨਗਾਰਾ ਵਜਾ ਦਿੱਤਾ।੩੯।

ਉਸ ਨੂੰ ਬੰਨ੍ਹ ਕੇ ਘਰ ਲੈ ਆਈ ਅਤੇ ਕਈ ਤਰ੍ਹਾਂ ਨਾਲ ਧਨ ਲੁਟਾਇਆ। (ਘਰ ਦੇ) ਦੁਆਰ ਉਤੇ ਜਿਤ ਦਾ ਨਗਾਰਾ ਵਜਣ ਲਗਾ। ਘਰ ਦੇ ਸਾਰੇ ਲੋਕ ਪ੍ਰਸੰਨ ਹੋ ਗਏ।੪੦।

ਦੋਹਰਾ

ਕਾਢਿ ਭੋਹਰਾ ਤੇ ਪਤਿਹਿ ਦੀਨੋ ਸਤੁ ਦਿਖਾਇ।

ਬਿਦਾ ਕਿਯੋ ਇਕ ਅਸ੍ਰੁ ਦੈ ਔ ਪਗਿਯਾ ਬਧਵਾਇ। ੪੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਛਯਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੬। ੧੭੨੪। ਅਫਜ਼ੂ।

ਦੋਹਰਾ

ਸਯਾਲਕੋਟ ਕੇ ਦੇਸ ਮੈ ਸਾਲਬਾਹਨ ਰਾਵ।

ਖਟ ਦਰਸਨ ਕੋ ਮਾਨਈ ਰਾਖਤ ਸਭ ਕੋ ਭਾਵ। ੧।

ਸ੍ਰੀ ਤ੍ਰਿਪਰਾਰਿ ਮਤੀ ਹੁਤੀ ਤਾ ਕੀ ਤ੍ਰਿਯ ਕੋ ਨਾਮ।

ਭਜੈ ਭਵਾਨੀ ਕੋ ਸਦਾ ਨਿਸੁ ਦਿਨ ਆਠੋ ਜਾਮ। ੨।

ਚੌਪਈ

ਯਹ ਜਬ ਭੇਦ ਬਿਕ੍ਰਮੈ ਪਾਯੋ। ਅਮਿਤ ਸੈਨ ਲੈ ਕੈ ਚੜਿ ਧਾਯੋ।

ਨੈਕੁ ਸਾਲਬਾਹਨ ਨਹਿ ਡਰਿਯੋ। ਜੋਰਿ ਸੂਰ ਸਨਮੁਖ ਹੂੰ ਲਰਿਯੋ। ੩।

ਦੋਹਰਾ

ਤਬ ਤਾ ਸੋ ਸ੍ਰੀ ਚੰਡਿਕਾ ਐਸੇ ਕਹਿਯੋ ਬਨਾਇ।

ਸੈਨ ਮ੍ਰਿਤਕਾ ਕੀ ਰਚੇ ਤੁਮ ਮੈ ਦੇਉ ਜਿਯਾਇ। ੪।

ਚੌਪਈ

ਜੋ ਜਗਮਾਤ ਕਹਿਯੋ ਸੋ ਕੀਨੋ। ਸੈਨ ਮ੍ਰਿਤਕਾ ਕੀ ਰਚਿ ਲੀਨੋ।

ਕ੍ਰਿਪਾ ਦ੍ਰਿਸਟਿ ਸ੍ਰੀ ਚੰਡਿ ਨਿਹਾਰੇ। ਜਗੇ ਸੂਰ ਹਥਿਆਰ ਸੰਭਾਰੇ। ੫।

ਦੋਹਰਾ

ਮਾਟੀ ਤੇ ਮਰਦ ਉਪਜੇ ਕਰਿ ਕੈ ਕ੍ਰਧ ਬਿਸੇਖ।

ਹੈ ਗੈ ਰਥ ਪੈਦਲ ਘਨੇ ਨ੍ਰਿਪ ਉਠਿ ਚਲੇ ਅਨੇਕ। ੬।

ਚੌਪਈ

ਗਹਿਰੇ ਨਾਦ ਨਗਰ ਮੈ ਬਾਜੇ। ਗਹਿ ਗਹਿ ਗੁਰਜ ਗਰਬਿਯਾ ਗਾਜੇ।

ਟੂਕ ਟੂਕ ਭਾਖੈ ਜੋ ਹੂੰ ਹੈ। ਬਹੁਰੇ ਫੇਰਿ ਧਾਮ ਨਹਿ ਜੈਹੈ। ੭।

ਦੋਹਰਾ

ਯਹੈ ਮੰਤ੍ਰ ਕਰਿ ਸੂਰਮਾ ਪਰੇ ਸੈਨ ਮੈ ਆਇ।

ਜੋ ਬਿਕ੍ਰਮ ਕੋ ਦਲੁ ਹੁਤੋ ਸੋ ਲੈ ਚਲੇ ਉਠਾਇ। ੮।

ਦੋਹਰਾ

ਭੋਰੇ ਤੋਂ ਪਤੀ ਨੂੰ ਕਢ ਕੇ ਵੈਰੀ ਦਿਖਾ ਦਿੱਤਾ ਅਤੇ ਇਕ ਘੋੜਾ ਦੇ ਕੇ ਅਤੇ ਪਗੜੀ ਬੰਨ੍ਹਵਾ ਕੇ ਵਿਦਾ ਕਰ ਦਿੱਤਾ। ੪੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੬। ੧੭੨੪। ਚਲਦਾ।

ਦੋਹਰਾ

ਸਿਆਲਕੋਟ ਦੇ ਦੇਸ਼ ਵਿਚ ਸਾਲਬਾਹਨ ਨਾਂ ਦਾ ਇਕ ਰਾਜਾ ਸੀ ਜੋ ਛੇ ਸ਼ਾਸਤ੍ਰਾਂ ਨੂੰ ਮੰਨਦਾ ਸੀ ਅਤੇ ਸਭ ਨਾਲ ਪ੍ਰੇਮ ਰਖਦਾ ਸੀ। ੧। ਤ੍ਰਿਪਰਾਰਿ ਮਤੀ ਨਾਂ ਦੀ ਉਸ ਦੀ ਇਸਤਰੀ ਹੁੰਦੀ ਸੀ। (ਉਹ) ਰਾਤ ਦਿਨ ਅੱਠੇ ਪਹਿਰ ਭਵਾਨੀ ਦਾ ਜਾਪ ਕਰਦਾ ਹੁੰਦਾ ਸੀ। ੨।

ਚੌਪਈ

ਜਦੋਂ ਇਹ ਭੇਦ ਬਿਕ੍ਰਮ ਨੂੰ ਪਤਾ ਲਗਿਆ ਤਾਂ ਬਹੁਤ ਸਾਰੀ ਸੈਨਾ ਲੈ ਕੇ ਚੜ੍ਹ ਆਇਆ। ਸਾਲਬਾਹਨ ਜ਼ਰਾ ਜਿੰਨਾ ਵੀ ਨ ਡਰਿਆ ਅਤੇ ਸੂਰਮੇ ਇਕੱਠੇ ਕਰ ਕੇ ਸਾਹਮਣੇ ਹੋ ਕੇ ਲੜਿਆ। ੩।

ਦੋਹਰਾ

ਤਾਂ ਚੰਡਿਕਾ ਨੇ ਉਸ ਨੂੰ ਇਸ ਤਰ੍ਹਾਂ ਕਿਹਾ--ਤੂੰ ਮਿੱਟੀ ਦੀ ਸੈਨਾ ਬਣਾ, ਮੈਂ ਉਸ ਵਿਚ ਪ੍ਰਾਣ ਭਰ ਦਿਆਂਗੀ। ੪।

ਚੌਪਈ

ਦੇਵੀ ਚੰਡਿਕਾ ਨੇ ਜੋ ਕਿਹਾ, ਉਹੀ ਕੀਤਾ। (ਰਾਜੇ ਨੇ) ਮਿੱਟੀ ਦੀ ਸੈਨਾ ਬਣਾ ਲਈ। ਚੰਡੀ ਨੇ (ਉਨ੍ਹਾਂ ਨੂੰ) ਕ੍ਰਿਪਾ ਦ੍ਰਿਸ਼ਟੀ ਨਾਲ ਵੇਖਿਆ ਅਤੇ ਉਹ ਸੂਰਮੇ ਹਥਿਆਰ ਸੰਭਾਲ ਕੇ ਤਿਆਰ ਹੋ ਗਏ। ੫।

ਦੋਹਰਾ

ਬਹੁਤ ਕ੍ਰੋਧ ਕਰ ਕੇ ਮਿੱਟੀ ਤੋਂ ਸੂਰਮੇ ਉਪਜ ਪਏ। ਬਹੁਤ ਘੋੜੇ, ਹਾਥੀ, ਰਥ, ਪੈਦਲ ਅਤੇ ਅਨੇਕ ਰਾਜੇ ਉਠ ਕੇ ਚਲ ਪਏ। ੬।

ਚੌਪਈ

ਨਗਰ ਵਿਚ ਘਨਘੋਰ ਨਾਦ ਵਜਣ ਲਗੇ ਅਤੇ ਹੰਕਾਰੀ ਸੂਰਮੇ ('ਗਰਬਿਯਾ') ਗੁਰਜ ਪਕੜ ਪਕੜ ਕੇ ਗੱਜਣ ਲਗੇ। ਉਹ ਕਹਿੰਦੇ, ਭਾਵੇਂ ਟੁਕੜੇ ਟੁਕੜੇ ਹੋ ਜਾਈਏ, ਪਰ ਫਿਰ ਮੁੜ ਕੇ ਘਰ ਨੂੰ ਨਹੀਂ ਜਾਵਾਂਗੇ। ੭।

ਦੋਹਰਾ

ਇਹ ਮਨ ਵਿਚ ਦ੍ਰਿੜ੍ਹ ਕਰ ਕੇ ਸੂਰਮੇ (ਬਿਕ੍ਰਮ ਦੀ) ਸੈਨਾ ਉਤੇ ਟੁਟ ਕੇ ਪੈ ਗਏ ਅਤੇ ਜੋ ਬਿਕ੍ਰਮ ਦਾ ਸੈਨਾ-ਦਲ ਸੀ, ਉਸ ਨੂੰ ਉਠਾ ਕੇ ਚਲ ਪਏ। ੮।

ਭੁਜੰਗ ਛੰਦ

ਰਬੀ ਕੋਟਿ ਕੂਟੇ ਕਰੀ ਕ੍ਰੋਰਿ ਮਾਰੇ। ਕਿਤੇ ਸਾਜ ਔ ਰਾਜ ਬਾਜੀ ਬਿਦਾਰੇ।
ਘਨੇ ਘੂਮਿ ਜੋਧਾ ਤਿਸੀ ਭੂਮਿ ਜੂਝੇ। ਕਹਾ ਲੋ ਗਨੋ ਮੈ ਨਹੀ ਜਾਤ ਬੂਝੇ। ੯।

ਰੂਆਲ ਛੰਦ

ਅਮਿਤ ਸੈਨਾ ਲੈ ਚਲਿਯੋ ਤਹ ਆਪੁ ਰਾਜਾ ਸੰਗ।
ਜੋਰਿ ਕੋਰਿ ਸੁ ਬੀਰ ਮੰਤ੍ਰੀ ਸਸਤ੍ਰ ਧਾਰਿ ਸੁਰੰਗਿ।
ਸੂਲ ਸੈਬਿਨ ਕੇ ਲਗੇ ਅਰੁ ਬੇਧਿ ਬਾਨਨ ਸਾਥ।
ਜੂਝਿ ਜੂਝਿ ਗਏ ਤਹਾ ਰਨ ਭੂਮਿ ਮਧਿ ਪ੍ਰਮਾਥ। ੧੦।

ਭੁਜੰਗ ਛੰਦ

ਜਗੇ ਜੰਗ ਜੋਧਾ ਗਏ ਜੂਝਿ ਭਾਰੇ। ਕਿਤੇ ਭੂਮਿ ਘੂਮੈ ਸੁ ਮਨੋ ਮਤਵਾਰੇ।
ਕਿਤੇ ਮਾਰ ਹੀ ਮਾਰਿ ਐਸੇ ਪੁਕਾਰੈ। ਕਿਤੇ ਸਸਤ੍ਰ ਛੋਰੈ ਤ੍ਰਿਯਾ ਭੇਖ ਧਾਰੈ। ੧੧।

ਜਬੈ ਆਨਿ ਜੋਧਾ ਚਹੂੰ ਘਾਤ ਗਜੇ। ਮਹਾ ਸੰਖ ਔ ਦੁੰਦਭੀ ਨਾਦ ਵਜੇ।
ਪਰੀ ਜੋ ਅਭੀਤਾਨ ਕੀ ਭੀਰ ਭਾਰੀ। ਤਬੈ ਆਪੁ ਸ੍ਰੀ ਕਾਲਿਕਾ ਕਿਲਕਾਰੀ। ੧੨।

ਤਹਾ ਆਪੁ ਲੈ ਰੁਦ੍ਰ ਡੋਰੂ ਬਜਾਯੋ। ਚਤਰ ਸਾਠਿ ਮਿਲਿ ਜੋਗਨੀ ਗੀਤ ਗਾਯੋ।
ਕਹੂੰ ਕੋਪਿ ਕੈ ਡਾਕਨੀ ਹਾਕ ਮਾਰੈ। ਕਹੂੰ ਭੂਤ ਔ ਪ੍ਰੇਤ ਨਾਗੇ ਬਿਹਾਰੈ। ੧੩।

ਤੋਮਰ ਛੰਦ

ਤਬ ਬਿਕ੍ਰਮੈ ਰਿਸਿ ਖਾਇ। ਭਟ ਭਾਤਿ ਭਾਤਿ ਬੁਲਾਇ।
ਚਿਤ ਮੈ ਅਧਿਕ ਹਠ ਠਾਨਿ। ਤਿਹ ਠਾ ਪਰਤ ਭੇ ਆਨਿ। ੧੪।
ਅਤਿ ਤਹ ਸੁ ਜੋਧਾ ਆਨਿ। ਲਰਿ ਮਰਤ ਭੇ ਤਜਿ ਕਾਨਿ।
ਬਾਜੰਤ੍ਰ ਕੋਟਿ ਬਜਾਇ। ਰਨ ਰਾਗ ਮਾਰੂ ਗਾਇ। ੧੫।

ਚੌਪਈ

ਆਨਿ ਪਰੇ ਤੇ ਸਕਲ ਨਿਬੇਰੇ। ਉਮਡੇ ਔਰ ਕਾਲ ਕੇ ਪ੍ਰੇਰੇ।
ਜੇ ਚਲਿ ਦਲ ਰਨ ਮੰਡਲ ਆਏ। ਲਰਿ ਮਰਿ ਕੈ ਸਭ ਸੂਰਗ ਸਿਧਾਏ। ੧੬।

ਐਸੀ ਭਾਤਿ ਸੈਨ ਜਬ ਲਰਿਯੋ। ਏਕ ਬੀਰ ਜੀਯਤ ਨ ਉਬਰਿਯੋ।
ਤਬ ਹਠਿ ਰਾਵ ਆਪਿ ਦੇਉ ਧਾਏ। ਭਾਤਿ ਭਾਤਿ ਬਾਦਿਤ੍ਰ ਬਜਾਏ। ੧੭।

ਤੁਰਹੀ ਨਾਦ ਨਫੀਰੀ ਬਾਜੀ। ਸੰਖ ਢੋਲ ਕਰਨਾਏ ਗਾਜੀ।
ਭਾਤਿ ਭਾਤਿ ਮੋ ਘੁਰੇ ਨਗਾਰੇ। ਦੇਖਤ ਸੁਰ ਬਿਵਾਨ ਚੜਿ ਸਾਰੇ। ੧੮।

ਭੁਜੰਗ ਛੰਦ

ਅਨੇਕਾਂ ਰਥਾਂ ਵਾਲੇ ਕੁਟ ਦਿੱਤੇ ਅਤੇ ਬੇਹਿਸਾਬ ਹਾਥੀ ('ਕਰੀ') ਮਾਰ ਦਿੱਤੇ। ਕਿਤਨੇ ਹੀ ਸਾਜ ਸਜਾਵਟ ਵਾਲੇ ਸ਼ਾਹੀ ਘੋੜੇ ਨਸ਼ਟ ਕਰ ਦਿੱਤੇ। ਬੇਸ਼ੁਮਾਰ ਯੋਧੇ ਉਸ ਯੁੱਧ-ਭੂਮੀ ਵਿਚ ਘੁੰਮਦੇ ਹੋਏ ਜੂਝ ਮਰੇ। ਮੈਂ ਕਿਥੋਂ ਤਕ ਗਿਣਾਂ, (ਮੈਥੋਂ) ਗਿਣੇ ਨਹੀਂ ਜਾਂਦੇ।੯।

ਰੂਆਲ ਛੰਦ

ਤਦ ਰਾਜਾ ਬਹੁਤ ਸਾਰੀ ਸੈਨਾ ਆਪਣੇ ਨਾਲ ਲੈ ਕੇ ਚਲਿਆ ਜਿਸ ਵਿਚ ਕ੍ਰੋੜਾਂ ਸੂਰਮੇ ਅਤੇ ਮੰਤ੍ਰੀ ਇਕੱਠੇ ਕਰ ਕੇ ਅਤੇ ਸੁੰਦਰ ਸ਼ਸਤ੍ਰ ਸਜਾ ਕੇ (ਸ਼ਾਮਲ ਹੋ ਗਏ ਹਨ)। ਤ੍ਰਿਸੂਲਾਂ, ਸੈਂਹੱਥੀਆਂ ਦੇ ਲਗਣ ਨਾਲ ਅਤੇ ਬਾਣਾਂ ਨਾਲ ਵਿੰਨ੍ਹੇ ਜਾਣ ਕਰ ਕੇ ਰਣ-ਭੂਮੀ ਵਿਚ ਜੂਝ ਜੂਝ ਕੇ ਯੋਧੇ ਮਾਰੇ ਗਏ ਹਨ।੧੦।

ਭੁਜੰਗ ਛੰਦ

ਜੰਗ ਦੇ ਸ਼ੁਰੂ ਹੋ ਜਾਣ ਨਾਲ ਬਹੁਤ ਯੋਧੇ ਮਾਰੇ ਗਏ ਹਨ ਅਤੇ ਕਿਤਨੇ ਭੂਮੀ ਵਿਚ ਮਦ-ਮਸਤਾਂ ਵਾਂਗ ਭਵਾਟਣੀਆਂ ਖਾ ਕੇ ਡਿਗੇ ਪਏ ਹਨ। ਕਈ 'ਮਾਰੇ-ਮਾਰੇ' ਇਸ ਤਰ੍ਹਾਂ ਪੁਕਾਰਦੇ ਹਨ। ਕਈਆਂ ਨੇ ਸ਼ਸਤ੍ਰ ਛੱਡ ਕੇ ਇਸਤਰੀ ਦਾ ਭੋਸ ਧਾਰ ਲਿਆ ਹੈ।੧੧।

ਜਦੋਂ ਚੌਹਾਂ ਪਾਸਿਆਂ ਤੋਂ ਯੋਧੇ ਆ ਕੇ ਗੱਜੇ। ਵੱਡੇ ਸੰਖਾਂ ਅਤੇ ਨਗਾਰਿਆਂ ਦੇ ਨਾਦ ਹੋਣ ਲਗੇ। ਜਦੋਂ ਨਿਡਰ ਸੂਰਮਿਆਂ ('ਅਭੀਤਾਨ') ਦੀ ਭੀੜ ਵਧ ਗਈ, ਤਦ ਆਪ ਕਾਲਿਕਾ ਨੇ ਕਿਲਕਾਰੀਆਂ ਮਾਰੀਆਂ।੧੨।

ਉਥੇ ਆਪ ਸ਼ਿਵ ਨੇ ਡੋਰੂ ਲਏ ਕੇ ਵਜਾਇਆ ਅਤੇ ਚੌਹਠ ਜੋਗਣਾਂ ਨੇ ਮਿਲ ਕੇ ਗੀਤ ਗਾਇਆ। ਕਿਤੇ ਕ੍ਰੋਧਿਤ ਹੋ ਕੇ ਡਾਕਣੀਆਂ ਹੁੰਕਾਰਦੀਆਂ ਸਨ ਅਤੇ ਕਿਤੇ ਭੂਤ ਅਤੇ ਪ੍ਰੇਤ ਨੰਗੇ ਵਿਚਰ ਰਹੇ ਸਨ।੧੩।

ਤੋਮਰ ਛੰਦ

ਤਦ ਬਿਕ੍ਰਮ ਨੇ ਗੁੱਸਾ ਖਾ ਕੇ ਭਾਂਤ ਭਾਂਤ ਦੇ ਯੋਧੇ ਬੁਲਾਏ। (ਉਹ) ਚਿਤ ਵਿਚ ਅਧਿਕ ਹਠ ਕਰ ਕੇ ਉਸ ਥਾਂ ਤੇ ਆ ਕੇ ਇਕੱਠੇ ਹੋ ਗਏ।੧੪।

ਉਥੇ ਬਹੁਤ ਅਧਿਕ ਯੋਧੇ ਆ ਕੇ (ਕਿਸੇ ਦੀ) ਪਰਵਾਹ ਛੱਡ ਕੇ ਲੜਨ ਮਰਨ ਲਗੇ। ਅਨੇਕਾਂ ਵਾਜੇ ਵਜਣ ਲਗੇ ਅਤੇ ਰਣ ਵਿਚ ਮਾਰੂ ਰਾਗ ਗਾਇਆ ਜਾਣ ਲਗਿਆ।੧੫।

ਚੌਪਈ

ਜੋ (ਉਥੇ) ਆ ਕੇ ਪਏ, ਉਹ ਸਾਰੇ ਨਿਬੇੜ ਦਿੱਤੇ ਗਏ। (ਉਥੇ) ਕਾਲ ਦੇ ਪ੍ਰੇਰੇ ਹੋਏ ਹੋਰ ਉਮਡ ਕੇ ਪੈ ਗਏ। ਜੋ ਚਲ ਕੇ ਯੁੱਧ-ਭੂਮੀ ਵਿਚ ਆ ਗਏ, (ਉਹ) ਸਾਰੇ ਲੜ ਮਰੇ ਅਤੇ ਸਵਰਗ ਨੂੰ ਚਲੇ ਗਏ।੧੬।

ਇਸ ਤਰ੍ਹਾਂ ਜਦ ਸੈਨਾ ਲੜੀ ਤਾਂ ਇਕ ਸੂਰਮਾ ਵੀ ਜੀਉਂਦਾ ਨ ਬਚਿਆ। ਤਦ ਦੋਵੇਂ ਰਾਜੇ ਹਠ ਪੂਰਵਕ ਆਪ ਚਲ ਪਏ ਅਤੇ ਭਾਂਤ ਭਾਂਤ ਦੇ ਵਾਜੇ ਵਜਾਏ ਗਏ।੧੭।

ਤੁਰਹੀਆਂ, ਨਾਦ, ਨਫ਼ੀਰੀਆਂ ਵਜੀਆਂ ਅਤੇ ਸੰਖ, ਢੋਲ ਅਤੇ ਰਣ-ਸਿੰਘੇ ਗੱਜੇ। ਭਾਂਤ ਭਾਂਤ ਦੇ ਨਗਾਰੇ ਵਜੇ ਅਤੇ ਵੇਖਣ ਲਈ ਸਾਰੇ ਦੇਵਤੇ ਬਿਮਾਨਾਂ ਉਤੇ ਚੜ੍ਹ ਕੇ ਆਏ।੧੮।

ਜੋ ਬਿਕ੍ਰਮਾ ਤਿਹ ਘਾਇ ਚਲਾਵੈ। ਆਪਿ ਆਨਿ ਸ੍ਰੀ ਚੰਡਿ ਬਚਾਵੈ।
ਤਿਹ ਬ੍ਰਿਣ ਏਕ ਲਗਨ ਨਹਿ ਦੇਵੈ। ਸੇਵਕ ਜਾਨਿ ਰਾਖਿ ਕੈ ਲੇਵੈ। ੧੯।

ਦੋਹਰਾ

ਦੇਵੀ ਭਗਤ ਪਛਾਨਿ ਤਿਹ ਲਗਨ ਨ ਦੀਨੇ ਘਾਇ।
ਬਜ੍ਜ ਬਾਨ ਬਰਛੀਨ ਕੋ ਬਿਕ੍ਰਮ ਰਹਿਯੋ ਚਲਾਇ। ੨੦।

ਚੌਪਈ

ਸਾਲਬਾਹਨ ਕੀ ਇਕ ਪਟਰਾਨੀ। ਸੋ ਰਨ ਹੋਰਿ ਅਧਿਕ ਡਰਪਾਨੀ।
ਪੂਜਿ ਗੋਰਜਾ ਤਾਹਿ ਮਨਾਈ। ਭੂਤ ਭਵਿਖਯ ਵਹੈ ਠਹਿਰਾਈ। ੨੧।
ਤਬ ਤਿਹ ਦਰਸੁ ਗੋਰਜਾ ਦਯੋ। ਉਠਿ ਰਾਣੀ ਤਿਹ ਸੀਸ ਝੁਕਯੋ।
ਭਾਤਿ ਭਾਤਿ ਜਗਮਾਤ ਮਨਾਯੋ। ਜੀਤ ਹੋਇ ਹਮਰੀ ਬਰੁ ਪਾਯੋ। ੨੨।

ਦੋਹਰਾ

ਸਾਲਬਾਹਨ ਬਿਕ੍ਰਮ ਭਏ ਬਾਜਿਯੋ ਲੋਹ ਅਪਾਰ।
ਆਠ ਜਾਮ ਆਹਵ ਬਿਥੈ ਜੁਧ ਭਯੋ ਬਿਕਰਾਰ। ੨੩।

ਚੌਪਈ

ਸ੍ਰਯਾਲਕੋਟਿ ਨਾਯਕ ਰਿਸਿ ਭਰਿਯੋ। ਚਿਤ੍ਰ ਬਚਿਤ੍ਰ ਚੌਪਿ ਰਨ ਕਰਿਯੋ।
ਤਨਿ ਧਨ ਬਾਨ ਬਜ੍ਜ ਸੇ ਮਾਰੇ। ਰਾਵ ਬਿਕ੍ਰਮਾ ਸ੍ਵਰਗ ਸਿਧਾਰੇ। ੨੪।

ਦੋਹਰਾ

ਜੀਤਿ ਬਿਕ੍ਰਮਾਜੀਤ ਕੋ ਚਿਤ ਮੈ ਹਰਖ ਬਢਾਇ।
ਅੰਤਹ ਪੁਰ ਆਵਤ ਭਯੋ ਅਧਿਕ ਹਿ੍ਰਦੈ ਸੁਖੁ ਪਾਇ। ੨੫।

ਚੌਪਈ

ਜਬ ਰਾਜਾ ਅੰਤਹ ਪੁਰ ਆਯੋ। ਸੁਨ੍ਯੋ ਜੁ ਬਰੁ ਰਾਨੀ ਜੁ ਪਾਯੋ।
ਮੋ ਕੋ ਕਹਿਯੋ ਜੀਤਿ ਇਹ ਦਈ। ਤਾ ਸੋ ਪ੍ਰੀਤਿ ਅਧਿਕ ਹ੍ਰੈ ਗਈ। ੨੬।

ਦੋਹਰਾ

ਹਮਰੇ ਹਿਤ ਇਹ ਰਾਨਿਯੈ ਲੀਨੀ ਗੋਰਿ ਮਨਾਇ।
ਰੀਝਿ ਭਗੋਤੀ ਬਰੁ ਦਯੋ ਤਬ ਹਮ ਜਿਤੇ ਬਨਾਇ। ੨੭।

ਚੌਪਈ

ਨਿਸ ਦਿਨ ਰਹੈ ਤਵਨ ਕੇ ਡੇਰੈ। ਔਰ ਰਾਨਿਯਨ ਓਰ ਨ ਹੋਰੈ।
ਬਹੁਤ ਮਾਸ ਰਹਤੇ ਜਬ ਭਯੋ। ਦੇਬੀ ਪੂਤ ਏਕ ਤਿਹ ਦਯੋ। ੨੮।

ਜੋ ਵੀ ਬਿਕ੍ਰਮ ਉਸ ਉਤੇ ਵਾਰ ਕਰਦਾ, ਚੰਡਿਕਾ ਆਪ ਆ ਕੇ ਬਚਾ ਲੈਂਦੀ। ਉਸ ਨੂੰ ਇਕ ਵੀ ਘਾਓ ਲਗਣ ਨ ਦਿੰਦੀ। (ਆਪਣਾ) ਸੇਵਕ ਸਮਝ ਕੇ ਉਸ ਦੀ ਰਖਿਆ ਕਰਦੀ। ੧੯।

ਦੌਹਰਾ

ਦੇਵੀ ਨੇ ਆਪਣਾ ਭਗਤ ਜਾਣ ਕੇ ਉਸ (ਰਾਜੇ) ਨੂੰ ਘਾਓ ਲਗਣ ਨ ਦਿੱਤਾ, (ਭਾਵੇਂ) ਬਿਕ੍ਰਮ ਬਜ੍ਜ ਦੇ ਸਮਾਨ ਬਰਛੀਆਂ ਅਤੇ ਤੀਰ ਚਲਾਉਂਦਾ ਰਿਹਾ। ੨੦।

ਚੌਪਈ

ਸਾਲਬਾਹਨ ਦੀ ਇਕ ਪਟਰਾਣੀ ਸੀ ਜੋ ਜੰਗ ਨੂੰ ਵੇਖ ਕੇ ਬਹੁਤ ਡਰ ਗਈ। ਉਸ ਨੇ ਗੌਰਜਾ ਦੀ ਪੂਜਾ ਕੀਤੀ ਅਤੇ ਭੂਤ ਤੇ ਭਵਿਖ ਵਿਚ ਉਸੇ ਨੂੰ (ਆਪਣਾ ਰਖਿਅਕ) ਮੰਨਿਆ। ੨੧।

ਤਦ ਉਸ ਨੂੰ ਗੌਰਜਾ ਨੇ ਦਰਸ਼ਨ ਦਿੱਤਾ। ਰਾਣੀ ਨੇ ਉਠ ਕੇ ਉਸ (ਦੇਵੀ) ਨੂੰ ਸੀਸ ਝੁਕਾਇਆ। ਭਾਂਤ ਭਾਂਤ ਨਾਲ ਜਗਮਾਤ ਦੀ ਉਸਤਤ ਕੀਤੀ ਅਤੇ 'ਸਾਡੀ ਜਿਤ ਹੋਏ'--ਇਹ ਵਰ ਪ੍ਰਾਪਤ ਕੀਤਾ। ੨੨।

ਦੌਹਰਾ

ਸਾਲਬਾਹਨ ਅਤੇ ਬਿਕ੍ਰਮ ਵਿਚਕਾਰ ਬਹੁਤ ਲੋਹਾ ਵਜਣ ਲਗਿਆ। ਯੁੱਧ-ਭੂਮੀ ਵਿਚ ਅੱਠ ਪਹਿਰ ਤਕ ਬਹੁਤ ਭਿਆਨਕ ਯੁੱਧ ਹੋਇਆ। ੨੩।

ਚੌਪਈ

ਸਿਆਲ ਕੋਟ ਦਾ ਰਾਜਾ (ਸਾਲਬਾਹਨ) ਕ੍ਰੋਧਿਤ ਹੋ ਕੇ ਚਾਉ ਨਾਲ ਕਈ ਪ੍ਰਕਾਰ ਦਾ ਵਿਚਿਤ੍ਰ ਅਤੇ ਅਦਭੁਤ ਯੁੱਧ ਕਰਨ ਲਗਾ। (ਉਸ ਨੇ) ਕਮਾਨ ਨੂੰ ਕਸ ਕੇ ਬਜ੍ਜ ਦੇ ਸਮਾਨ ਬਾਣ ਮਾਰਿਆ। (ਜਿਸ ਦੇ ਲਗਣ ਨਾਲ) ਬਿਕ੍ਰਮ ਰਾਇ ਸਵਰਗ ਸਿਧਾਰ ਗਿਆ। ੨੪।

ਦੌਹਰਾ

ਬਿਕ੍ਰਮਾਜੀਤ ਨੂੰ ਜਿਤ ਦੇ ਅਤੇ ਮਨ ਵਿਚ ਖੁਸ਼ੀ ਵਧਾ ਕੇ (ਸਾਲਬਾਹਨ) ਅੰਤਹਪੁਰ ਵਿਚ ਆ ਗਿਆ ਅਤੇ ਹਿਰਦੇ ਵਿਚ ਬਹੁਤ ਸੁਖ ਪਾਇਆ। ੨੫।

ਚੌਪਈ

ਜਦ ਰਾਜਾ ਅੰਤਹਪੁਰ ਵਿਚ ਆਇਆ ਤਾਂ ਉਸ ਨੇ ਰਾਣੀ ਦੁਆਰਾ ਪ੍ਰਾਪਤ ਕੀਤੇ ਵਰਦਾਨ ਦੀ (ਗੱਲ) ਸੁਣੀ, (ਤਾਂ ਰਾਜਾ) ਕਹਿਣ ਲਗਿਆ ਕਿ ਮੈਨੂੰ ਇਸੇ ਨੇ ਹੀ ਜਿਤ ਪ੍ਰਦਾਨ ਕੀਤੀ ਹੈ। ਇਸ ਲਈ ਰਾਜੇ ਦੀ ਰਾਣੀ ਨਾਲ ਪ੍ਰੀਤ ਹੋਰ ਜ਼ਿਆਦਾ ਹੋ ਗਈ। ੨੬।

ਦੌਹਰਾ

ਸਾਡੇ ਹਿਤ ਲਈ ਇਸ ਰਾਣੀ ਨੇ ਗੌਰਜਾ ਨੂੰ ਮੰਨਾ ਲਿਆ ਅਤੇ ਭਗਵਤੀ ਨੇ ਪ੍ਰਸੰਨ ਹੋ ਕੇ ਵਰ ਦਿੱਤਾ, ਤਦ ਸਾਡੀ ਜਿਤ ਹੋਈ। ੨੭।

ਚੌਪਈ

ਉਹ ਰਾਤ ਦਿਨ ਉਸ (ਰਾਣੀ) ਦੇ ਡੇਰੇ ਹੀ ਰਹਿੰਦਾ ਸੀ ਅਤੇ ਹੋਰ ਰਾਣੀਆਂ ਵਲ ਵੇਖਦਾ ਤਕ ਨਹੀਂ ਸੀ। ਜਦ (ਉਸ ਨਾਲ) ਰਹਿੰਦਿਆਂ ਬਹੁਤ ਮਹੀਨੇ ਹੋ ਗਏ ਤਾਂ ਦੇਵੀ ਨੇ ਉਸ ਨੂੰ ਇਕ ਪੁੱਤਰ ਦਿੱਤਾ। ੨੮।

ਤਾ ਕੋ ਨਾਮ ਰਿਸਾਲੂ ਰਾਖਿਯੋ। ਐਸੇ ਬਚਨ ਚੰਡਿਕਾ ਭਾਖਿਯੋ।
ਮਹਾ ਜਤੀ ਜੋਧਾ ਇਹ ਹੋਈ। ਜਾ ਸਮ ਔਰ ਨ ਜਗ ਮੈ ਕੋਈ। ੨੯।

ਜੁਯੋ ਜੁਯੋ ਬਢਤ ਰਿਸਾਲੂ ਜਾਵੈ। ਨਿਤਿ ਅਖੇਟ ਕਰੈ ਮ੍ਰਿਗ ਘਾਵੈ।
ਸੈਰ ਦੇਸ ਦੇਸਨ ਕੋ ਕਰੈ। ਕਿਸਹੂ ਰਾਜਾ ਤੇ ਨਹਿ ਡਰੈ। ੩੦।

ਖੇਲ ਅਖੇਟਕ ਜਬ ਗ੍ਰਿਹ ਆਵੈ। ਤਬ ਚੋਪਰ ਕੀ ਖੇਲਿ ਮਚਾਵੈ।
ਜੀਤਿ ਚੀਤਿ ਰਾਜਨ ਕੋ ਲੇਈ। ਛੋਰਿ ਛੋਰਿ ਚਿਤ੍ਰ ਕਰਿ ਦੇਈ। ੩੧।

ਏਕ ਡੋਮ ਤਾ ਕੋ ਗ੍ਰਿਹ ਆਯੋ। ਖੇਲ ਰਿਸਾਲੂ ਸਾਥ ਰਚਾਯੋ।
ਪਗਿਯਾ ਬਸਤ੍ਰ ਅਸੂ ਜਬ ਹਾਰੇ। ਚਿਤ੍ਰ ਚਿਤ੍ਰ ਯੋ ਬਚਨ ਉਚਾਰੇ। ੩੨।

ਚੋਪਰ ਬਾਜ ਤੋਹਿ ਤਬ ਜਾਨੋ। ਮੇਰੇ ਕਹਿਯੋ ਏਕ ਤੁਮ ਮਾਨੋ।
ਸਿਰਕਪ ਕੇ ਸੰਗ ਖੇਲ ਰਚਾਵੋ। ਤਬ ਇਹ ਖੇਲ ਜੀਤਿ ਗ੍ਰਿਹ ਆਵੋ। ੩੩।

ਯੋ ਸੁਣ ਬਚਨ ਰਿਸਾਲੂ ਧਾਯੋ। ਚੜਿ ਘੋਰਾ ਪੈ ਤਹੀ ਸਿਧਾਯੋ।
ਸਿਰਕਪ ਕੇ ਦੇਸੰਤਰ ਆਯੋ। ਆਨਿ ਰਾਵ ਸੋ ਖੇਲ ਰਚਾਯੋ। ੩੪।

ਤਬ ਸਿਰਕਪ ਛਲ ਅਧਿਕ ਸੁ ਧਾਰੇ। ਸਸਤ੍ਰ ਅਸਤ੍ਰ ਬਸਤ੍ਰਨ ਜੁਤ ਹਾਰੇ।
ਧਨ ਹਰਾਇ ਸਿਰ ਬਾਜੀ ਲਾਗੀ। ਸੋਊ ਜੀਤਿ ਲਈ ਬਡਭਾਗੀ। ੩੫।

ਜੀਤਿ ਤਾਹਿ ਮਾਰਨ ਲੈ ਧਾਯੋ। ਯੋ ਸੁਨਿ ਕੈ ਰਨਿਵਾਸਹਿ ਪਾਯੋ।
ਯਾ ਕੀ ਸੁਤਾ ਕੋਕਿਲਾ ਲੀਜੈ। ਜਿਯ ਤੇ ਬਧ ਯਾ ਕੋ ਨਹਿ ਕੀਜੈ। ੩੬।

ਤਬ ਤਿਹ ਜਾਨ ਮਾਫ ਕੈ ਦਈ। ਤਾ ਕੀ ਸੁਤਾ ਕੋਕਿਲਾ ਲਈ।
ਦੰਡਕਾਰ ਮੈ ਸਦਨ ਸਵਾਰਿਯੋ। ਤਾ ਕੇ ਬੀਚ ਰਾਖ ਤਿਹ ਧਾਰਿਯੋ। ੩੭।

ਤਾ ਕੋ ਲਰਿਕਾਪਨ ਜਬ ਗਯੋ। ਜੋਬਨ ਆਨਿ ਦਮਾਮੋ ਦਯੋ।
ਰਾਜਾ ਨਿਕਟ ਨ ਤਾ ਕੇ ਆਵੈ। ਯਾ ਤੇ ਅਤਿ ਰਾਨੀ ਦੁਖੁ ਪਾਵੈ। ੩੮।

ਏਕ ਦਿਵਸ ਰਾਜਾ ਜਬ ਆਯੋ। ਤਬ ਰਾਨੀ ਯੋ ਬਚਨ ਸੁਨਾਯੋ।
ਹਮ ਕੋ ਲੈ ਤੁਮ ਸੰਗ ਸਿਧਾਰੋ। ਬਨ ਮੈ ਜਹਾ ਮ੍ਰਿਗਨ ਕੋ ਮਾਰੋ। ੩੯।

ਲੈ ਰਾਜਾ ਤਿਹ ਸੰਗ ਸਿਧਾਯੋ। ਜਹ ਮ੍ਰਿਗ ਹਨਤ ਹੇਤ ਤਹ ਆਯੋ।
ਦੈ ਫੇਰਾ ਸਰ ਸੋ ਮ੍ਰਿਗ ਮਾਰਿਯੋ। ਯਹ ਕੋਤਕ ਕੋਕਿਲਾ ਨਿਹਾਰਿਯੋ। ੪੦।

ਤਬ ਰਾਨੀ ਯੋ ਬਚਨ ਉਚਾਰੇ। ਸੁਨੋ ਬਾਤ ਨ੍ਰਿਪ ਨਾਥ ਹਮਾਰੇ।
ਦ੍ਰਿਗ ਸਰ ਸੋ ਮ੍ਰਿਗ ਕੋ ਹੋ ਮਾਰੋ। ਤੁਮ ਠਾਢੇ ਯਹ ਚਰਿਤ ਨਿਹਾਰੋ। ੪੧।

ਘੁੰਘਟ ਛੋਰਿ ਕੋਕਿਲਾ ਧਾਈ। ਮ੍ਰਿਗ ਲਖਿ ਤਾਹਿ ਗਯੋ ਉਰਝਾਈ।
ਅਮਿਤ ਰੂਪ ਜਬ ਤਾਹਿ ਨਿਹਾਰਿਯੋ। ਠਾਢਿ ਰਹਿਯੋ ਨਹਿ ਸੰਕ ਪਧਾਰਿਯੋ। ੪੨।

ਉਸ ਦਾ ਨਾਂ ਰਿਸਾਲੂ ਰਖਿਆ। ਚੰਡਿਕਾ ਨੇ ਇਸ ਤਰ੍ਹਾਂ ਕਿਹਾ ਕਿ ਇਹ ਮਹਾਨ ਜਤੀ ਜੋਧਾ ਹੋਵੇਗਾ। ਇਸ ਵਰਗਾ ਜਗਤ ਵਿਚ ਹੋਰ ਕੋਈ ਨਹੀਂ ਹੈ।੨੯।

ਜਿਉਂ ਜਿਉਂ ਰਿਸਾਲੂ ਵੱਡਾ ਹੋਣ ਲਗਿਆ ਤਾਂ ਉਹ ਨਿੱਤ ਸ਼ਿਕਾਰ ਕਰ ਕੇ ਹਿਰਨ (ਆਦਿ ਜੰਗਲੀ ਪਸ਼ੂ) ਮਾਰਨ ਲਗਿਆ। (ਉਹ) ਦੇਸ ਦੇਸਾਂਤਰਾਂ ਦੀ ਸੈਰ ਕਰਦਾ ਸੀ ਅਤੇ ਕਿਸੇ ਵੀ ਰਾਜੇ ਤੋਂ ਡਰਦਾ ਨਹੀਂ ਸੀ।੩੦।

ਜਦੋਂ ਸ਼ਿਕਾਰ ਖੇਡ ਕੇ ਘਰ ਪਰਤਦਾ ਤਾਂ ਚੌਪੜ ਦੀ ਖੇਡ ਰਚਾ ਲੈਂਦਾ। ਉਹ ਰਾਜਿਆਂ ਦੇ ਚਿਤ ਨੂੰ ਜਿਤ ਲੈਂਦਾ ਅਤੇ ਕੋਈ ਚਿੰਨ੍ਹ ਲਗਾ-ਲਗਾ ਕੇ ਛੱਡ ਦਿੰਦਾ।੩੧।

ਉਸ ਦੇ ਘਰ ਇਕ ਡੂਮ ਆਇਆ ਅਤੇ ਉਸ ਨੇ ਰਿਸਾਲੂ ਨਾਲ (ਸ਼ਤਰੰਜ) ਦੀ ਖੇਡ ਰਚਾ ਦਿੱਤੀ। (ਉਹ ਡੂਮ) ਜਦ ਬਸਤ੍ਰ, ਪਗੜੀ ਅਤੇ ਘੋੜਾ ਹਾਰ ਗਿਆ ਤਾਂ ਚਿੰਨ੍ਹ ਚਿਤਰਨ ਵੇਲੇ ਉਸ ਨੇ (ਰਿਸਾਲੂ ਨੂੰ) ਕਿਹਾ--।੩੨।

(ਮੈਂ) ਤੈਨੂੰ ਚੌਪੜਬਾਜ਼ ਉਦੋਂ ਸਮਝਾਂਗਾ ਜੇ ਤੂੰ ਮੇਰਾ ਇਕ ਕਿਹਾ ਮੰਨੇਗਾ। ਸਿਰਕਪ (ਰਾਜੇ ਨਾਲ ਸ਼ਤਰੰਜ ਦੀ) ਖੇਡ ਰਚਾਏਂਗਾ ਅਤੇ ਤਦ ਇਹ ਖੇਡ ਜਿਤ ਕੇ ਘਰ ਨੂੰ ਆਵੇਂਗਾ।੩੩।

ਇਹ ਬੋਲ ਸੁਣ ਕੇ ਰਿਸਾਲੂ ਘੋੜੇ ਉਤੇ ਚੜ੍ਹ ਕੇ ਉਸ ਵਲ ਚਲ ਪਿਆ। ਸਿਰਕਪ ਦੇ ਦੇਸ ਵਿਚ ਆ ਗਿਆ ਅਤੇ ਆ ਕੇ ਰਾਜੇ ਨਾਲ ਖੇਡਣਾ ਸ਼ੁਰੂ ਕੀਤਾ।੩੪।

ਤਦ ਸਿਰਕਪ ਨੇ ਬਹੁਤ ਛਲ ਕਪਟ ਕੀਤੇ, (ਪਰ) ਸ਼ਸਤ੍ਰ, ਅਸਤ੍ਰ ਅਤੇ ਬਸਤ੍ਰ ਸਮੇਤ (ਸਭ ਕੁਝ) ਹਾਰ ਦਿੱਤਾ। ਧਨ ਹਾਰ ਕੇ ਉਸ ਨੇ ਸਿਰ ਦੀ ਬਾਜ਼ੀ ਲਗਾ ਦਿੱਤੀ, ਉਹ ਵੀ ਵਡਭਾਗੀ (ਰਿਸਾਲੂ) ਨੇ ਜਿੱਤ ਲਈ।੩੫।

ਉਸ ਨੂੰ ਜਿਤ ਕੇ (ਉਹ) ਮਾਰਨ ਨੂੰ ਤੁਰਿਆ। (ਉਸ ਨੇ) ਰਣਵਾਸ ਤੋਂ ਇਹ ਸੁਣਿਆ ਕਿ ਇਸ ਦੀ ਪੁੱਤਰੀ ਕੋਕਿਲਾ ਲੈ ਲਵੇ, ਪਰ ਇਸ ਨੂੰ ਜਾਨ ਤੋਂ ਨ ਮਾਰੇ।੩੬।

ਤਦ ਉਸ ਨੇ (ਸਿਰਕਪ ਦੀ) ਜਾਨ ਮਾਫ਼ ਕਰ ਦਿੱਤੀ ਅਤੇ ਉਸ ਦੀ ਪੁੱਤਰੀ ਕੋਕਿਲਾ ਲੈ ਲਈ। (ਉਸ ਨੇ) ਦੰਡਕਾਰ (ਦੰਡਕ ਬਨ) ਵਿਚ ਮਹੱਲ ਬਣਵਾਇਆ ਅਤੇ ਉਸ ਵਿਚ ਉਸ ਨੂੰ ਟਿਕਾ ਦਿੱਤਾ।੩੭।

ਜਦ ਉਸ ਦਾ ਬਚਪਨ ਖਤਮ ਹੋਇਆ, (ਤਦ) ਜਵਾਨੀ ਨੇ ਆ ਕੇ ਨਗਾਰਾ ਵਜਾਇਆ। (ਪਰ) ਰਾਜਾ ਉਸ ਦੇ ਨੇੜੇ ਨਹੀਂ ਜਾਂਦਾ ਸੀ, ਜਿਸ ਕਰ ਕੇ ਰਾਣੀ ਬਹੁਤ ਦੁਖੀ ਹੁੰਦੀ ਸੀ।੩੮।

ਇਕ ਦਿਨ ਜਦ ਰਾਜਾ ਆਇਆ ਤਾਂ ਰਾਣੀ ਨੇ ਇਸ ਤਰ੍ਹਾਂ ਕਹਿ ਕੇ ਸੁਣਾਇਆ। ਤੁਸੀਂ ਮੈਨੂੰ ਨਾਲ ਲੈ ਕੇ (ਉਥੇ) ਚਲੋ ਜਿਥੇ (ਤੁਸੀਂ) ਜੰਗਲ ਵਿਚ ਹਿਰਨਾਂ (ਜੰਗਲੀ ਪਸ਼ੂਆਂ) ਨੂੰ ਮਾਰਦੇ ਹੋ।੩੯।

ਰਾਜਾ ਉਸ ਨੂੰ ਨਾਲ ਲੈ ਕੇ ਉਥੇ ਗਿਆ ਜਿਥੇ ਉਹ ਹਿਰਨਾਂ ਨੂੰ ਮਾਰਨ ਲਈ ਆਉਂਦਾ ਸੀ। (ਰਾਜੇ ਨੇ) ਹਿਰਨ ਨੂੰ ਫੇਰਾ ਦੇ ਕੇ (ਅਰਥਾਤ ਭਜਾ ਕੇ) ਬਾਣ ਨਾਲ ਮਾਰ ਦਿੱਤਾ। ਇਹ ਕੌਤਕ ਕੋਕਿਲਾ ਨੇ ਵੇਖਿਆ।੪੦।

ਤਦ ਰਾਣੀ ਨੇ ਇਸ ਤਰ੍ਹਾਂ ਕਿਹਾ--ਹੇ ਰਾਜਨ! ਮੇਰੀ ਇਕ ਗੱਲ ਸੁਣੋ। ਮੈਂ ਨੈਣਾਂ ਦੇ ਬਾਣਾਂ ਨਾਲ ਹੀ ਹਿਰਨ ਨੂੰ ਮਾਰ ਦੇਵਾਂਗੀ। ਤੁਸੀਂ (ਇਥੇ) ਖੜੋਤੇ ਇਹ ਚਰਿਤ੍ਰ ਵੇਖੋ।੪੧।

ਘੁੰਘਟ ਨੂੰ ਛੱਡ ਕੇ ਕੋਕਿਲਾ ਭਜਦੀ ਹੋਈ ਆਈ। ਹਿਰਨ ਉਸ (ਦੇ ਰੂਪ) ਨੂੰ ਵੇਖ ਕੇ ਉਲਝ ਗਿਆ (ਅਰਥਾਤ ਚਕਰਾ ਗਿਆ)। ਜਦ ਉਸ ਦੀ ਅਸੀਮ ਸੁੰਦਰਤਾ ਵੇਖੀ ਤਾਂ ਉਥੇ ਨਿਸੰਗ ਖੜੋਤਾ ਰਿਹਾ ਅਤੇ ਨ ਦੌੜਿਆ।੪੨।

ਕਰ ਸੋ ਮ੍ਰਿਗ ਰਾਨੀ ਜਬ ਗਹਿਯੋ। ਯਹ ਕੋਤਕ ਰੀਸਾਲੂ ਲਹਿਯੋ।
ਤਬ ਚਿਤ ਭੀਤਰ ਅਧਿਕ ਰਿਸਾਯੋ। ਕਾਨ ਕਾਟ ਕੈ ਤਾਹਿ ਪਠਾਯੋ। ੪੩।

ਕਾਨ ਕਟਿਯੋ ਮ੍ਰਿਗ ਲਖਿ ਜਬ ਪਾਯੋ। ਸੋ ਹੋਡੀ ਮਹਲਨ ਤਰ ਆਯੋ।
ਸਿੰਧ ਦੇਸ ਏਸ੍ਰਰ ਗਹਿ ਲਯੋ। ਚੜਿ ਘੋੜਾ ਪੈ ਪਾਛੇ ਧਯੋ। ੪੪।

ਤਬ ਆਗੇ ਤਾ ਕੇ ਮ੍ਰਿਗ ਧਾਯੋ। ਮਹਲ ਕੋਕਿਲਾ ਕੇ ਤਰ ਆਯੋ।
ਹੋਡੀ ਤਾ ਕੇ ਰੂਪ ਨਿਹਾਰਿਯੋ। ਹਰਿ ਅਰਿ ਸਰ ਤਾ ਕੋ ਤਨੁ ਮਾਰਿਯੋ। ੪੫।

ਹੋਡੀ ਜਬ ਕੋਕਿਲਾ ਨਿਹਾਰੀ। ਬਿਹਸਿ ਬਾਤ ਇਹ ਭਾਤਿ ਉਚਾਰੀ।
ਹਮ ਤੁਮ ਆਉ ਬਿਰਾਜਹਿੰ ਦੋਊ। ਜਾ ਕੋ ਭੇਦ ਨ ਪਾਵਤ ਕੋਊ। ੪੬।

ਹੈ ਤੇ ਉਤਰ ਭਵਨ ਪਗ ਧਾਰਿਯੋ। ਆਨਿ ਕੋਕਿਲਾ ਸਾਥ ਬਿਹਾਰਿਯੋ।
ਭੋਗ ਕਮਾਇ ਬਹੁਰਿ ਉਠ ਗਯੋ। ਦੁਤਯ ਦਿਵਸ ਪੁਨਿ ਆਵਤ ਭਯੋ। ੪੭।

ਤਬ ਮੈਨਾ ਯਹ ਭਾਤਿ ਬਖਾਨੀ। ਕਾ ਕੋਕਿਲਾ ਤੂ ਭਈ ਅਯਾਨੀ।
ਯੋ ਸੁਨਿ ਬੈਨ ਤਾਹਿ ਹਨਿ ਡਾਰਿਯੋ। ਤਬ ਸੁਕ ਤਿਹ ਇਹ ਭਾਤਿ ਉਚਾਰਿਯੋ। ੪੮।

ਭਲੇ ਕਰਿਯੋ ਮੈਨਾ ਤੈ ਮਾਰੀ। ਸਿੰਧ ਏਸ ਕੇ ਸਾਥ ਬਿਹਾਰੀ।
ਮੋਕਹ ਕਾਢਿ ਹਾਥ ਪੈ ਲੀਜੈ। ਬੀਚ ਪਿੰਜਰਾ ਰਹਨ ਨ ਦੀਜੈ। ੪੯।

ਸੋਰਠਾ

ਜਿਨਿ ਰੀਸਾਲੂ ਧਾਇ ਇਹ ਠਾ ਪਹੁੰਚੈ ਆਇ ਕੈ।
ਮੁਹਿ ਤੁਹਿ ਸਿੰਧੁ ਬਹਾਇ ਜਮਪੁਰ ਦੇਇ ਪਠਾਇ ਲਖਿ। ੫੦।

ਚੌਪਈ

ਤਬ ਤਿਹ ਕਾਢਿ ਹਾਥ ਪੈ ਲਯੋ। ਦ੍ਰਿਸਟਿ ਚੁਕਾਇ ਸੂਆ ਉਡਿ ਗਯੋ।
ਜਾਇ ਰਿਸਾਲੂ ਸਾਥ ਜਤਾਯੋ। ਖੇਲਤ ਕਹਾ ਚੋਰ ਗ੍ਰਿਹ ਆਯੋ। ੫੧।

ਯੋ ਸੁਨਿ ਬੈਨਿ ਰਿਸਾਲੂ ਧਾਯੋ। ਤੁਰਤੁ ਧੌਲਹਰ ਕੇ ਤਟ ਆਯੋ।
ਭੇਦ ਕੋਕਿਲਾ ਜਬ ਲਖਿ ਪਾਯੋ। ਸਫ ਕੇ ਬਿਖੈ ਲਪੇਟਿ ਦੁਰਾਯੋ। ੫੨।

ਕਹਿਯੋ ਬਕਤ੍ਰ ਫੀਕੋ ਕਿਯੋ ਭਯੋ। ਜਨੁ ਕਰਿ ਰਾਹੁ ਲੂਟਿ ਸਸਿ ਲਯੋ।
ਅੰਬੁਯਨ ਕੀ ਅੰਬਿਆ ਕਿਨ ਹਰੀ। ਢੀਲੀ ਸੇਜ ਕਹੇ ਕਿਹ ਕਰੀ। ੫੩।

ਜਦ ਰਾਣੀ ਨੇ ਹੱਥ ਨਾਲ ਹਿਰਨ ਪਕੜ ਲਿਆ ਅਤੇ ਰਿਸਾਲੂ ਨੇ ਇਹ ਕੌਤਕ ਵੇਖਿਆ, ਤਦ ਉਹ ਮਨ ਵਿਚ ਬਹੁਤ ਕ੍ਰੋਧਿਤ ਹੋਇਆ ਅਤੇ ਕੰਨ ਕਟ ਕੇ ਉਸ ਨੂੰ ਭਜਾ ਦਿੱਤਾ। ੪੩।

ਜਦ ਹਿਰਨ ਨੇ ਕੰਨ ਕਟੇ ਹੋਏ ਵੇਖੇ (ਤਾਂ) ਉਹ ਹੋਡੀ ਦੇ ਮਹੱਲ ਹੇਠਾਂ ਆ ਗਿਆ। ਸਿੰਧ ਦੇਸ ਦੇ ਰਾਜੇ ਨੇ (ਜਦ) ਉਸ ਨੂੰ ਵੇਖਿਆ (ਤਾਂ) ਉਹ ਘੋੜੇ ਉਤੇ ਚੜ੍ਹ ਕੇ ਉਸ ਦੇ ਪਿਛੇ ਦੌੜਿਆ। ੪੪।

ਤਦ ਉਸ ਦੇ ਅਗੇ ਹਿਰਨ ਦੌੜਦਾ ਹੋਇਆ ਕੋਕਿਲਾ ਦੇ ਮਹੱਲ ਹੇਠਾਂ ਆ ਗਿਆ। ਹੋਡੀ (ਰਾਜੇ) ਨੇ ਉਸ (ਕੋਕਿਲਾ) ਦਾ ਰੂਪ ਵੇਖਿਆ ਤਾਂ ਕਾਮ ਦੇਵ ('ਹਰਿ-ਅਰਿ') ਨੇ ਉਸ ਦੇ ਸ਼ਰੀਰ ਵਿਚ ਤੀਰ ਮਾਰਿਆ। ੪੫।

ਹੋਡੀ ਨੂੰ ਜਦ ਕੋਕਿਲਾ ਨੇ ਵੇਖਿਆ ਤਾਂ ਹਸ ਕੇ ਇਸ ਤਰ੍ਹਾਂ ਗੱਲ ਕਹੀ-- ਆਓ, ਮੈਂ ਤੇ ਤੁਸੀਂ ਇਕੱਠੇ ਬਹੀਏ, ਜਿਸ ਦਾ ਭੇਦ ਕਿਸੇ ਨੂੰ ਪਤਾ ਨਹੀਂ ਲਗੇਗਾ। ੪੬।

(ਰਾਜਾ ਹੋਡੀ) ਘੋੜੇ ਤੋਂ ਉਤਰ ਕੇ ਮਹੱਲ ਵਿਚ ਦਾਖਲ ਹੋਇਆ ਅਤੇ ਆ ਕੇ ਕੋਕਿਲਾ ਨਾਲ ਸਹਿਵਾਸ ਕੀਤਾ। ਭੋਗ ਕਰ ਕੇ ਫਿਰ ਉਠ (ਕੇ ਚਲਾ) ਗਿਆ ਅਤੇ ਦੂਜੇ ਦਿਨ ਫਿਰ ਆ ਗਿਆ। ੪੭।

ਤਦ ਮੈਨਾ ਨੇ ਇਸ ਤਰ੍ਹਾਂ ਕਿਹਾ-- ਕੀ ਕੋਕਿਲਾ ਤੂੰ ਇਆਣੀ ਹੋ ਗਈ ਹੈ। (ਉਸ ਦੇ) ਇਸ ਤਰ੍ਹਾਂ ਦੇ ਬੋਲ ਸੁਣ ਕੇ ਉਸ ਨੂੰ ਮਾਰ ਦਿੱਤਾ। ਤਦ ਤੋੜੇ ਨੇ ਉਸ ਪ੍ਰਤਿ ਇਸ ਤਰ੍ਹਾਂ ਕਿਹਾ--। ੪੮।

ਤੂੰ ਚੰਗਾ ਕੀਤਾ ਕਿ ਮੈਨਾ ਨੂੰ ਮਾਰ ਦਿੱਤਾ ਹੈ ਅਤੇ ਸਿੰਧ ਦੇਸ ਦੇ ਰਾਜੇ ਨਾਲ ਸਹਿਵਾਸ ਕੀਤਾ ਹੈ। ਮੈਨੂੰ (ਪਿੰਜਰੇ ਵਿਚੋਂ) ਕਢ ਕੇ ਹੱਥ ਉਤੇ ਧਰ ਲਵੋ ਅਤੇ ਪਿੰਜਰੇ ਵਿਚ ਰਹਿਣ ਨ ਦਿਓ। ੪੯।

ਸੌਰਠਾ

ਮਤਾਂ ਰਿਸਾਲੂ ਇਸ ਸਥਾਨ ਉਤੇ ਆ ਪਹੁੰਚੇ ਅਤੇ ਮੈਨੂੰ ਅਤੇ ਤੈਨੂੰ ਵੇਖ ਕੇ ਸਿੰਧ ਨਦੀ ਵਿਚ ਵਹਾ ਕੇ ਜਮਲੋਕ ਭੇਜ ਦੇਵੇ। ੫੦।

ਚੌਪਈ

ਤਦ (ਕੋਕਿਲਾ ਨੇ) ਉਸ ਤੋੜੇ ਨੂੰ ਕਢ ਕੇ ਹੱਥ ਉਤੇ ਧਰ ਲਿਆ। ਨਜ਼ਰ ਬਚਾ ਕੇ ਤੋੜਾ (ਉਥੋਂ) ਉਡ ਗਿਆ। (ਉਸ ਨੇ) ਜਾ ਕੇ ਰਿਸਾਲੂ ਨੂੰ ਦਸਿਆ ਕਿ ਤੂੰ ਕਿਥੇ (ਸ਼ਿਕਾਰ) ਖੇਡ ਰਿਹਾ ਹੈਂ, (ਤੋੜੇ) ਘਰ ਚੋਰ ਆ ਗਿਆ ਹੈ। ੫੧।

ਇਹ ਬੋਲ ਸੁਣ ਕੇ (ਰਾਜਾ) ਰਿਸਾਲੂ ਦੌੜ ਪਿਆ ਅਤੇ ਤੁਰਤ ਮਹੱਲ ਦੇ ਨੇੜੇ ਆ ਗਿਆ। ਜਦੋਂ ਕੋਕਿਲਾ ਨੂੰ ਇਸ ਭੇਦ ਦਾ ਪਤਾ ਲਗਿਆ (ਤਾਂ ਉਸ ਨੇ ਰਾਜਾ ਹੋਡੀ ਨੂੰ) ਚਟਾਈ ਵਿਚ ਲਪੇਟ ਕੇ ਛੁਪਾ ਦਿੱਤਾ। ੫੨।

(ਰਾਜਾ ਰਿਸਾਲੂ ਨੇ ਕੋਕਿਲਾ ਨੂੰ) ਕਿਹਾ--- (ਤੋੜਾ) ਮੂੰਹ ਫਿੱਕਾ ਕਿਉਂ ਪੈ ਗਿਆ ਹੈ, (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਰਾਹੂ ਨੇ ਚੰਦ੍ਰਮਾ ਨੂੰ ਲੁਟ (ਗ੍ਰਸ) ਲਿਆ ਹੋਵੇ। ਕਮਲ ਵਰਗੇ ਮੁਖੜੇ ('ਅੰਬੁਯਨ') ਦੀ ਚਮਕ ('ਅੰਬਿਆ') ਕਿਸ ਨੇ ਹਰ ਲਈ ਹੈ ਅਤੇ (ਇਹ ਵੀ) ਦਸ ਕਿ ਸੇਜ ਨੂੰ ਢਿਲਾ ਕਿਸ ਕੀਤਾ ਹੈ। ੫੩।

ਦੋਹਰਾ

ਜਬ ਤੇ ਗਏ ਅਖੋਟ ਤੁਮ ਤਬ ਤੇ ਮੈ ਦੁਖ ਪਾਇ।
ਘਾਯਲ ਜੁਯੋ ਘੁੰਮਤ ਰਹੀ ਬਿਨਾ ਤਿਹਾਰੇ ਰਾਇ। ੫੪।

ਚੌਪਈ

ਬਾਤ ਬਹੀ ਅੰਬਿਯਨ ਲੈ ਗਈ। ਮੇ ਤਨ ਮੈਨੁਪਜਾਵਤਿ ਭਈ।
ਤਬ ਮੈ ਲਏ ਅਧਿਕ ਪਸਵਾਰੇ। ਜੈਸੇ ਮ੍ਰਿਗ ਸਾਯਕ ਕੇ ਮਾਰੇ। ੫੫।

ਤਾ ਤੇ ਲਰੀ ਮੋਤਿਯਨ ਛੂਟੀ। ਉਡਗ ਸਹਿਤ ਨਿਸਿ ਜਨੁ ਰਵਿ ਟੂਟੀ।
ਹੋ ਅਤਿ ਦਖਿਤ ਮੈਨ ਸੋ ਭਈ। ਯਾ ਤੇ ਸੇਜ ਢੀਲ ਹੈ ਗਈ। ੫੬।

ਦੋਹਰਾ

ਤਵ ਦਰਸਨ ਲਖਿ ਚਿਤ ਕੇ ਮਿਟਿ ਗਯੋ ਸੋਕ ਅਪਾਰ।
ਜੁਯੋ ਚਕਵੀ ਪਤਿ ਆਪਨੇ ਦਿਵਕਰ ਨੈਨ ਨਿਹਾਰ। ੫੭।

ਚੌਪਈ

ਯੋ ਰਾਜਾ ਰਾਨੀ ਬਰਮਾਯੋ। ਘਰੀਕ ਬਾਤਨ ਸੋ ਉਰਝਾਯੋ।
ਪੁਨਿ ਤਾ ਸੋ ਇਹ ਭਾਤਿ ਉਚਾਰੋ। ਸੁਨੇ ਰਾਵ ਜੂ ਬਚਨ ਹਮਾਰੋ। ੫੮।

ਹਮ ਤੁਮ ਕਰ ਮੇਵਾ ਦੋਊ ਲੇਹੀ। ਡਾਰਿ ਡਾਰਿ ਯਾ ਸਫ ਮੈ ਦੇਹੀ।
ਹਮ ਦੋਊ ਦਾਵ ਇਹੈ ਬਦ ਡਾਰੈ। ਸੋ ਹਾਰੈ ਜਿਹ ਪਰੈ ਕਿਨਾਰੈ। ੫੯।

ਦੋਹਰਾ

ਤਬ ਦੁਹੂਅਨ ਮੇਵਾ ਲਯੋ ਐਸੇ ਬੈਨ ਬਖਾਨਿ।
ਚਤੁਰਿ ਨ੍ਰਿਪਤਿ ਅਤਿ ਚਿਤ ਹੁਤੋ ਇਹੀ ਬੀਚ ਗਯੋ ਜਾਨਿ। ੬੦।

ਚੌਪਈ

ਤਬ ਰਾਜੈ ਇਹ ਬਚਨ ਉਚਾਰੀ। ਸੁਨੁ ਰਾਨੀ ਕੋਕਿਲਾ ਪਿਆਰੀ।
ਏਕ ਹਰਾਇ ਮ੍ਰਿਗਹਿ ਮੈ ਆਯੋ। ਕੰਪਤ ਬੂਟ ਮੈ ਦੁਰਿਯੋ ਡਰਾਯੋ। ੬੧।

ਹੋਡੀ ਬਾਤ ਮੂੰਡ ਇਹ ਆਨੀ। ਮ੍ਰਿਗ ਪੈ ਕਰਿ ਕੋਕਿਲਾ ਪਛਾਨੀ।
ਕਹੇ ਤੋ ਤੁਰਤ ਤਾਹਿ ਹਨਿ ਲਯਾਊ। ਤਾ ਕੋ ਤੁਮ ਕੋ ਮਾਸੁ ਖਵਾਊ। ੬੨।

ਤਬ ਕੋਕਿਲਾ ਖੁਸੀ ਹੈ ਗਈ। ਚਾਹਤ ਥੀ ਚਿਤ ਮੈ ਸੋ ਭਈ।
ਯਹ ਇਨ ਮੂੜ ਭੇਦ ਨਹਿ ਪਾਯੋ। ਤਜਿ ਯਾ ਕੋ ਮ੍ਰਿਗ ਕੋ ਤਬ ਧਾਯੋ। ੬੩।

ਦੋਹਰਾ

(ਰਾਣੀ ਨੇ ਉੱਤਰ ਦਿੱਤਾ) ਜਿਸ ਵੇਲੇ ਦੇ ਤੁਸੀਂ ਸ਼ਿਕਾਰ ਗਏ ਹੋ ਤਦ ਦਾ ਮੈਂ ਬਹੁਤ ਦੁਖ ਪਾ ਰਹੀ ਹਾਂ। ਹੇ ਰਾਜਨ! ਤੇਰੇ ਬਿਨਾ ਮੈਂ ਘਾਇਲ ਵਾਂਗ ਘੁੰਮਦੀ ਫਿਰਦੀ ਹਾਂ।੫੪।

ਚੌਪਈ

ਹਵਾ ਚਲੀ, (ਤਾਂ ਮੇਰੇ) ਕਮਲ ਵਰਗੇ ਮੁਖੜੇ ਦੀ ਚਮਕ ਲੈ ਗਈ ਅਤੇ ਮੇਰੇ ਤਨ ਵਿਚ ਕਾਮ ਦੀ ਭਾਵਨਾ ਪੈਦਾ ਕਰ ਗਈ। ਤਦ ਮੈਂ ਬਹੁਤ ਕਰਵਟਾਂ ਲਈਆਂ ਜਿਵੇਂ ਤੀਰ ਦੇ ਵਜਿਆਂ ਹਿਰਨ (ਲੈਂਦਾ ਹੈ)।੫੫।

ਇਸ ਕਰ ਕੇ ਮੋਤੀਆਂ ਦੀ ਲੜੀ ਟੁਟ ਗਈ ਹੈ, ਮਾਨੋ ਤਾਰਿਆਂ ਸਮੇਤ ਰਾਤ ਨੂੰ ਸੂਰਜ ਨੇ ਦੂਰ ਕਰ ਦਿੱਤਾ ਹੋਵੇ। (ਮੈਂ) ਕਾਮ ਕਰ ਕੇ ਬਹੁਤ ਦੁਖੀ ਹੋ ਗਈ, ਇਸ ਕਰ ਕੇ ਸੋਜ ਢਿਲੀ ਹੋ ਗਈ।੫੬।

ਦੋਹਰਾ

(ਹੇ ਰਾਜਨ!) ਤੇਰਾ ਦਰਸ਼ਨ ਕਰ ਕੇ ਮੇਰੇ ਚਿਤ ਦਾ ਅਪਾਰ ਦੁਖ ਮਿਟ ਗਿਆ ਹੈ ਜਿਵੇਂ ਚਕਵੀ ਆਪਣੇ ਪਤੀ ਸੂਰਜ ਨੂੰ ਅੱਖੀਂ ਵੇਖ ਕੇ (ਪ੍ਰਸੰਨ ਹੋ ਜਾਂਦੀ ਹੈ)।੫੭।

ਚੌਪਈ

ਇਸ ਤਰ੍ਹਾਂ ਰਾਣੀ ਨੇ ਰਾਜੇ ਨੂੰ ਭਰਮਾਇਆ ਅਤੇ ਘੜੀ ਕੁ ਗੱਲਾਂ ਵਿਚ ਉਲਝਾਈ ਰਖਿਆ। ਫਿਰ ਉਸ ਨੂੰ ਇਸ ਤਰ੍ਹਾਂ ਕਿਹਾ ਕਿ ਹੇ ਰਾਜਨ! ਮੇਰੀ ਗੱਲ ਸੁਣੋ। ੫੮।

ਮੈਂ ਤੇ ਤੁਸੀਂ ਦੋਵੇ ਹੱਥਾਂ ਵਿਚ ਮੇਵਾ ਲੈ ਕੇ ਚਟਾਈ ਵਿਚ ਸੁਟਾਂਗੇ। ਅਸੀਂ ਦੋਵੇਂ ਇਹ ਦਾਉ ਲਗਾਵਾਂਗੇ। ਉਹ ਹਾਰੇਗਾ ਜਿਸ ਦਾ (ਨਿਸ਼ਾਣਾ) ਕੰਢੇ ਉਤੇ ਲਗੇਗਾ।੫੯।

ਦੋਹਰਾ

ਇਸ ਤਰ੍ਹਾਂ ਗੱਲ ਕਰ ਕੇ ਤਦ ਦੋਹਾਂ ਨੇ ਮੇਵਾ ਲੈ ਲਿਆ। ਰਾਜਾ ਬਹੁਤ ਸਿਆਣਾ ਸੀ, ਇਸ (ਗੱਲ ਨੂੰ) ਚਿਤ ਵਿਚ ਜਲਦੀ ਸਮਝ ਗਿਆ।੬੦।

ਚੌਪਈ

ਤਦ ਰਾਜੇ ਨੇ ਇਸ ਤਰ੍ਹਾਂ ਕਿਹਾ--ਹੇ ਪਿਆਰੀ ਕੋਕਿਲਾ ਰਾਣੀ! ਸੁਣ, ਮੈਂ ਇਕ ਹਿਰਨ ਹਰਾ ਕੇ ਆਇਆ ਹਾਂ। ਉਹ ਡਰ ਦਾ ਮਾਰਿਆ ਕੰਬਦਾ ਹੋਇਆ ਬੂਟਿਆਂ ਵਿਚ ਆ ਲੁਕਿਆ ਹੈ।੬੧।

(ਰਾਜਾ ਰਿਸਾਲੂ ਨੇ) ਇਹ ਗੱਲ ਹੋਡੀ ਰਾਜੇ ਦੇ ਸਿਰ ਉਤੇ ਟਿਕਾਈ ਹੈ, ਪਰ ਕੋਕਿਲਾ ਨੇ ਹਿਰਨ ਉਤੇ ਸਮਝੀ ਹੈ। (ਰਾਜੇ ਨੇ ਕਿਹਾ--) ਜੇ ਕਹੋਂ ਤਾਂ ਤੁਰਤ ਉਸ ਨੂੰ ਮਾਰ ਲਿਆਵਾਂ ਅਤੇ ਉਸ ਦਾ ਮਾਸ ਤੈਨੂੰ ਖਵਾਵਾਂ।੬੨।

ਤਦ ਕੋਕਿਲਾ ਪ੍ਰਸੰਨ ਹੋ ਗਈ। (ਜੋ ਉਹ) ਚਿਤ ਵਿਚ ਚਾਹੁੰਦੀ ਸੀ, ਉਹੀ (ਗੱਲ) ਹੋਈ। ਇਹ ਭੇਦ ਇਸ ਮੂਰਖ (ਰਾਣੀ) ਨੇ ਨ ਸਮਝਿਆ। ਤਦ (ਰਾਜਾ ਰਿਸਾਲੂ) ਉਸ ਨੂੰ ਛੱਡ ਕੇ ਹਿਰਨ ਵਲ ਚਲਾ ਗਿਆ।੬੩।

ਸੀਤਿਨ ਬੀਚ ਨ੍ਰਿਪਤਿ ਲਗ ਰਹਿਯੋ। ਤੀਰ ਕਮਾਨ ਹਾਥ ਮੈ ਗਹਿਯੋ।
ਜਬ ਹੋਡੀ ਤਿਹ ਠਾ ਚਲਿ ਆਯੋ। ਬਿਹਸਿ ਰਿਸਾਲੁ ਬਚਨ ਸੁਨਾਯੋ। ੬੪।
ਅਬ ਤੁਮ ਕਹਿਯੋ ਪੌਰਖਹਿ ਧਰੋ। ਮੇ ਪਰ ਪ੍ਰਥਮ ਘਾਇ ਕਹ ਕਰੋ।
ਕੰਪਤ ਤ੍ਰਸਤ ਨਹਿ ਸਸਤ੍ਰੁ ਸੰਭਾਰਿਯੋ। ਤਨਿ ਧਨੁ ਬਾਨ ਰਿਸਾਲੁ ਮਾਰਿਯੋ। ੬੫।

ਲਾਗਤ ਬਾਨ ਧਰਨਿ ਗਿਰ ਪਰਿਯੋ। ਏਕੈ ਬ੍ਰਿਣ ਲਾਗਤ ਹੀ ਮਰਿਯੋ।
ਤਾ ਕੇ ਤੁਰਤ ਮਾਸੁ ਕਟਿ ਲੀਨੋ। ਭੂੰਜਿ ਕੋਕਿਲਾ ਕੋ ਲੈ ਦੀਨੋ। ੬੬।

ਜਬ ਤਿਹ ਮਾਸੁ ਕੋਕਿਲਾ ਖਾਯੋ। ਲਗਿਯੋ ਸਲੋਨੋ ਅਤਿ ਚਿਤ ਭਾਯੋ।
ਜਾ ਕੇ ਤੁਲਿ ਮਾਸੁ ਕੋਊ ਨਾਹੀ। ਰਾਜਾ ਮੈ ਰੀਝੀ ਮਨ ਮਾਹੀ। ੬੭।

ਤਬ ਰੀਸਾਲੁ ਬਚਨ ਉਚਾਰੋ। ਵਹੈ ਮਿਰਗ ਕਰ ਪਰਿਯੋ ਹਮਾਰੋ।
ਜਿਯਤ ਤੂ ਜਾ ਸੋ ਭੋਗ ਕਮਾਯੋ। ਮਰੇ ਪ੍ਰਾਤ ਮਾਸੁ ਤਿਹ ਖਾਯੋ। ੬੮।

ਜਬ ਯਹ ਤਨਿਕ ਭਨਿਕ ਸੁਨਿ ਪਈ। ਲਾਲ ਹੁਤੀ ਪਿਯਰੀ ਹੈ ਗਈ।
ਪ੍ਰਿਯੁਗ ਜਿਯਬੋ ਇਹ ਜਗਤ ਹਮਾਰੋ। ਜਿਨ ਘਾਯੋ ਨਿਜੁ ਮੀਤ ਪ੍ਰਯਾਰੋ। ੬੯।

ਦੋਹਰਾ

ਸੁਨਤ ਕਟਾਰੀ ਨ੍ਰਿਪਤਿ ਕੀ ਲੈ ਅਪਨੇ ਉਰਿ ਮਾਰਿ।
ਉਰਿ ਹਨਿ ਧੋਲਹਰ ਤੇ ਗਿਰੀ ਹੋਡਿਹਿ ਨੈਨ ਨਿਹਾਰਿ। ੭੦।
ਉਦਰ ਕਟਾਰੀ ਮਾਰਿ ਕੈ ਪਰੀ ਮਹਲ ਤੈ ਟੂਟਿ।
ਏਕ ਘਰੀ ਸਸਤਕ ਰਹੀ ਬਹੁਰਿ ਪ੍ਰਾਨ ਗੇ ਛੂਟਿ। ੭੧।

ਚੌਪਈ

ਗ੍ਰਿਹ ਤੇ ਟੂਟਿ ਧਰਨਿ ਪਰ ਪਰੀ। ਲਾਜ ਮਰਤ ਜਮਪੁਰ ਮਗੁ ਧਰੀ।
ਤਬ ਚਲ ਤਹਾ ਰਿਸਾਲੁ ਆਯੋ। ਮਾਸ ਕੂਕਰਨ ਦੁਹੂੰ ਖਵਾਯੋ। ੭੨।

ਦੋਹਰਾ

ਜੋ ਬਨਿਤਾ ਪਤਿ ਆਪਨੇ ਤ੍ਰਯਾਗ ਔਰ ਪੈ ਜਾਇ।
ਸੋ ਐਸੇ ਪੁਨਿ ਤੁਰਤ ਹੀ ਕ੍ਰਯੋ ਨਹਿ ਲਹਤ ਸਜਾਇ। ੭੩। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਸਤਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੭। ੧੭੯੭। ਅਫਜ਼ੂ।

ਦੋਹਰਾ

ਚੰਦ੍ਰਭਾਗਾ ਸਰਿਤਾ ਨਿਕਟਿ ਰਾਂਝਨ ਨਾਮਾ ਜਾਟ।
ਜੋ ਅਬਲਾ ਨਿਰਧੈ ਤਿਸੈ ਜਾਤ ਸਦਨ ਪਰਿ ਖਾਟ। ੧।

ਰਾਜਾ (ਰਿਸਾਲੂ) ਤੀਰ ਕਮਾਨ ਹੱਥ ਵਿਚ ਲੈ ਕੇ ਪੌੜੀਆਂ ਵਿਚ ਲਗ ਕੇ (ਖੜੋ ਗਿਆ)। ਜਦ ਹੋਡੀ ਚਲ ਕੇ ਉਸ ਥਾਂ ਤੇ ਆਇਆ ਤਾਂ ਰਿਸਾਲੂ ਨੇ ਹਸ ਕੇ ਕਿਹਾ--।੬੪।

ਮੈਂ ਹੁਣ ਤੁਹਾਨੂੰ ਕਹਿੰਦਾ ਹਾਂ ਕਿ ਆਪਣਾ ਬਲ ਸੰਭਾਲੋ ਅਤੇ ਮੇਰੇ ਉਤੇ ਪਹਿਲਾਂ ਘਾਉ ਲਗਾਓ। (ਹੋਡੀ) ਡਰ ਦਾ ਮਾਰਿਆ ਕੰਬਣ ਲਗਾ ਅਤੇ (ਉਸ ਤੋਂ) ਸ਼ਸਤ੍ਰ ਨ ਸੰਭਾਲੇ ਗਏ। (ਤਦ) ਰਿਸਾਲੂ ਨੇ ਧਨੁਸ ਖਿਚ ਕੇ ਬਾਣ ਮਾਰਿਆ।੬੫।

ਬਾਣ ਦੇ ਲਗਦਿਆਂ ਹੀ (ਹੋਡੀ) ਧਰਤੀ ਉਤੇ ਡਿਗ ਪਿਆ। ਇਕੋ ਘਾਉ ਦੇ ਲਗਣ ਨਾਲ ਹੀ ਮਰ ਗਿਆ। (ਰਿਸਾਲੂ ਨੇ) ਤੁਰਤ ਉਸ ਦਾ ਮਾਸ ਕਟ ਲਿਆ ਅਤੇ ਭੁੰਨ ਕੇ ਕੋਕਿਲਾ ਨੂੰ ਲਿਆ ਦਿੱਤਾ।੬੬।

ਜਦ ਉਸ ਦਾ ਮਾਸ ਕੋਕਿਲਾ ਨੇ ਖਾਇਆ ਤਾਂ ਉਸ ਨੂੰ ਸੁਆਦੀ ('ਸਲੋਨੋ' ਨਮਕੀਨ) ਲਗਿਆ ਅਤੇ ਚਿਤ ਨੂੰ ਬਹੁਤ ਹੀ ਭਾਇਆ। ਹੇ ਰਾਜਨ! ਇਸ ਵਰਗਾ ਮਾਸ ਹੋਰ ਕੋਈ ਨਹੀਂ ਹੈ। ਮੈਂ ਮਨ ਵਿਚ ਬਹੁਤ ਪ੍ਰਸੰਨ ਹੋਈ ਹਾਂ।੬੭।

ਤਾਂ ਰਿਸਾਲੂ ਨੇ ਕਿਹਾ ਕਿ ਮੇਰੇ ਹੱਥ ਉਹੀ ਹਿਰਨ ਲਗਾ ਹੈ ਜਿਸ ਨਾਲ ਜੀਉਂਦਿਆਂ ਤੂੰ ਭੋਗ ਕੀਤਾ ਸੀ ਅਤੇ ਮਰਨ ਉਪਰੰਤ ਉਸ ਦਾ ਮਾਸ ਖਾਇਆ ਹੈ।੬੮।

ਜਦੋਂ (ਰਾਣੀ ਕੋਕਿਲਾ ਨੂੰ) ਇਸ ਦੀ ਮਾੜੀ ਜਿੰਨੀ ਭਿਣਕ ਪੈ ਗਈ ਤਾਂ ਉਹ ਲਾਲ ਰੰਗ ਵਾਲੀ ਪੀਲੀ ਪੈ ਗਈ। (ਕਹਿਣ ਲਗੀ ਕਿ) ਇਸ ਜਗਤ ਵਿਚ ਮੇਰੇ ਜੀਉਣ ਨੂੰ ਧਿੱਕਾਰ ਹੈ। ਜਿਸ ਨੇ ਮੇਰਾ ਮਿੱਤਰ ਮਾਰਿਆ ਹੈ (ਉਸ ਨੂੰ ਵੀ ਧਿੱਕਾਰ ਹੈ)।੬੯।

ਦੋਹਰਾ

(ਹੋਡੀ ਦੇ ਮਾਰੇ ਜਾਣ ਦੀ ਗੱਲ) ਸੁਣ ਕੇ (ਰਾਣੀ ਕੋਕਿਲਾ ਨੇ) ਰਾਜੇ ਦੀ ਕਟਾਰ ਲੈ ਕੇ ਆਪਣੇ ਹਿਰਦੇ ਵਿਚ ਮਾਰ ਲਈ। ਛਾਤੀ ਵਿਚ ਮਾਰ ਕੇ ਅਤੇ ਹੋਡੀ (ਦੀ ਸ਼ਕਲ) ਨੂੰ ਅੱਖਾਂ ਵਿਚ ਵਸਾ ਕੇ ਮਹੱਲ ਤੋਂ ਡਿਗ ਪਈ।੭੦। ਪੇਟ ਵਿਚ ਕਟਾਰ ਮਾਰ ਕੇ (ਉਹ) ਮਹੱਲ ਤੋਂ ਡਿਗ ਪਈ। ਇਕ ਘੜੀ ਤਕ ਸਿਸਕਦੀ ਰਹੀ, ਫਿਰ ਉਸ ਦੇ ਪ੍ਰਾਣ ਪੰਖੇਰੂ ਹੋ ਗਏ।੭੧।

ਚੌਪਈ

ਮਹੱਲ ਤੋਂ ਡਿਗ ਕੇ ਧਰਤੀ ਉਤੇ ਆ ਪਈ ਅਤੇ ਸ਼ਰਮ ਦੀ ਮਾਰੀ ਨੇ ਜਮਪੁਰੀ ਦਾ ਰਸਤਾ ਪਕੜਿਆ। ਤਦ ਉਥੇ ਰਿਸਾਲੂ ਚਲ ਕੇ ਆਇਆ ਅਤੇ ਦੋਹਾਂ ਦਾ ਮਾਸ ਕੁੱਤਿਆਂ ਨੂੰ ਖਵਾਇਆ।੭੨।

ਦੋਹਰਾ

ਜੋ ਇਸਤਰੀ ਆਪਣੇ ਪਤੀ ਨੂੰ ਤਿਆਗ ਕੇ ਹੋਰ ਕੋਲ ਜਾਂਦੀ ਹੈ ਤਾਂ ਉਹ ਫਿਰ ਤੁਰਤ ਹੀ ਅਜਿਹੀ ਸਜਾ ਕਿਉਂ ਨਹੀਂ ਲਏਂਦੀ।੭੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੭। ੧੭੯੭। ਚਲਦਾ।

ਦੋਹਰਾ

ਚੰਦ੍ਰਭਾਗਾ (ਚਨਾਬ) ਨਦੀ ਦੇ ਕੰਢੇ ਰਾਂਝਾ ਨਾਂ ਦਾ ਜੱਟ ਰਹਿੰਦਾ ਸੀ। ਜੋ ਵੀ ਅਬਲਾ ਉਸ ਨੂੰ ਵੇਖਦੀ, ਘਰ ਜਾਂਦਿਆਂ ਹੀ ਮੰਜੇ ਉਤੇ ਪੈ ਜਾਂਦੀ।੧।

ਚੌਪਈ

ਮੋਹਤ ਤਿਹ ਤ੍ਰਿਯ ਨੈਨ ਨਿਹਾਰੇ। ਜਨੁ ਸਾਵਕ ਸਾਯਕ ਕੇ ਮਾਰੇ।
ਚਿਤ ਮੈ ਅਧਿਕ ਰੀਝ ਕੇ ਰਹੈ। ਰਾਂਝਨ ਰਾਂਝਨ ਮੁਖ ਤੇ ਕਹੈ। ੨।

ਕਰਮ ਕਾਲ ਤਹ ਐਸੇ ਭਯੋ। ਤੋਨੇ ਦੇਸ ਕਾਲ ਪਰ ਗਯੋ।
ਜਿਯਤ ਨ ਕੋ ਨਰ ਬਚਿਯੋ ਨਗਰ ਮੈ। ਸੋ ਉਬਰਿਯੋ ਜਾ ਕੇ ਧਨੁ ਘਰ ਮੈ। ੩।

ਚਿਤ੍ਰ ਦੇਵਿ ਇਕ ਰਾਨਿ ਨਗਰ ਮੈ। ਰਾਂਝਾ ਏਕ ਪੂਤ ਤਿਹ ਘਰ ਮੈ।
ਤਾ ਕੇ ਔਰ ਨ ਬਚਿਯੋ ਕੋਈ। ਮਾਇ ਪੂਤ ਵੈ ਬਾਚੇ ਦੇਈ। ੪।

ਰਨਿਯਹਿ ਭੂਖ ਅਧਿਕ ਜਬ ਜਾਗੀ। ਤਾ ਕੋ ਬੇਚਿ ਮੇਖਲਾ ਸਾਜੀ।
ਨਿਤਿ ਪੀਸਨ ਪਰ ਦੂਰੇ ਜਾਵੈ। ਜੂਠ ਚੂਨ ਚੌਕਾ ਚੁਨਿ ਖਾਵੈ। ੫।

ਐਸੇ ਹੀ ਭੂਖਨ ਮਰਿ ਗਈ। ਪੁਨਿ ਬਿਧਿ ਤਹਾ ਬ੍ਰਿਸਟਿ ਅਤਿ ਦਈ।
ਸੂਕੇ ਭਏ ਹਰੇ ਜਨੁ ਸਾਰੇ। ਬਹੁਰਿ ਜੀਤ ਕੇ ਬਜੇ ਨਗਾਰੇ। ੬।

ਤਹਾ ਏਕ ਰਾਂਝਾ ਹੀ ਉਬਰਿਯੋ। ਔਰ ਲੋਗ ਸਭ ਤਹ ਕੋ ਮਰਿਯੋ।
ਰਾਂਝੇ ਜਾਟ ਹੇਤ ਤਿਨ ਪਾਰਿਯੋ। ਪੂਤ ਭਾਵ ਤੇ ਤਾਹਿ ਜਿਯਾਰਿਯੋ। ੭।

ਪੂਤ ਜਾਟ ਕੋ ਸਭ ਕੋ ਜਾਨੈ। ਤਿਸ ਤੇ ਕੋਊ ਨ ਰਹਿਯੋ ਪਛਾਨੈ।
ਐਸੇ ਕਾਲ ਬੀਤ ਕੈ ਗਯੋ। ਤਾ ਮੈ ਮਦਨ ਦਮਾਮੇ ਦਯੋ। ੮।

ਮਹਿਖੀ ਚਾਰਿ ਨਿਤਿ ਗ੍ਰਿਹ ਆਵੈ। ਰਾਂਝਾ ਅਪਨੇ ਨਾਮ ਸਦਾਵੈ।
ਪੂਤ ਜਾਟ ਕੋ ਤਿਹ ਸਭ ਜਾਨੈ। ਰਾਜਪੂਤ ਕੈ ਕੋ ਪਹਿਚਾਨੈ। ੯।

ਇਤੀ ਬਾਤ ਰਾਂਝਾ ਕੀ ਕਹੀ। ਅਬ ਚਲਿ ਬਾਤ ਹੀਰ ਪੈ ਰਹੀ।
ਤੁਮ ਕੋ ਤਾ ਕੀ ਕਥਾ ਸੁਨਾਊ। ਤਾ ਤੇ ਤੁਮਰੇ ਹ੍ਰਿਦੈ ਸਿਰਾਊ। ੧੦।

ਅੰਤਲ

ਇੰਦ੍ਰ ਰਾਇ ਕੇ ਨਗਰ ਅਪਸਰਾ ਇਕ ਰਹੈ।
ਮੈਨ ਕਲਾ ਤਿਹ ਨਾਮ ਸਕਲ ਜਗ ਯੋ ਕਹੈ।
ਤਾ ਕੋ ਰੂਪ ਨਰੇਸ ਜੋ ਕੋਊ ਨਿਹਾਰਹੀ।
ਹੋ ਗਿਰੈ ਧਰਨਿ ਪਰ ਝੂਮਿ ਮੈਨ ਸਰ ਮਾਰਹੀ। ੧੧।

ਚੌਪਈ

ਤੋਨੇ ਸਭਾ ਕਪਿਲ ਮੁਨਿ ਆਯੋ। ਔਸਰ ਜਹਾ ਮੈਨਕਾ ਪਾਯੋ।
ਤਿਹ ਲਖਿ ਮੁਨਿ ਬੀਰਜ ਗਿਰਿ ਗਯੋ। ਚਪਿ ਚਿਤ ਮੈ ਸ੍ਵਾਪਤ ਤਿਹ ਭਯੋ। ੧੨।

ਚੌਪਈ

ਉਸ ਨੂੰ ਅੱਖਾਂ ਨਾਲ ਵੇਖ ਕੇ ਇਸਤਰੀਆਂ ਮੋਹਿਤ ਹੋ ਜਾਂਦੀਆਂ, (ਇੰਜ ਪ੍ਰਤੀਤ ਹੁੰਦਾ) ਮਾਨੋ ਹਿਰਨ ਦਾ ਬੱਚਾ ਤੀਰ ਦੇ ਮਾਰੇ ਜਾਣ ਤੇ (ਡਿਗ ਪੈਂਦਾ ਹੋਵੇ)। (ਉਹ) ਚਿਤ ਵਿਚ ਅਧਿਕ ਪ੍ਰਸੰਨ ਹੋ ਕੇ ਰਹਿੰਦੀਆਂ ਹਨ ਅਤੇ ਮੂੰਹ ਤੋਂ 'ਰਾਂਝਾ ਰਾਂਝਾ' ਕਹਿੰਦੀਆਂ ਹਨ।੨।

ਕਾਲ ਦਾ ਅਜਿਹਾ ਚਕਰ ਚਲਿਆ ਕਿ ਉਸ ਦੇ ਦੇਸ਼ ਵਿਚ ਕਾਲ ਪੈ ਗਿਆ। ਕੋਈ ਵੀ ਬੰਦਾ ਜੀਉਂਦਾ ਨਗਰ ਵਿਚ ਨ ਬਚਿਆ। ਉਹੀ ਬਚਿਆ ਜਿਸ ਦੇ ਘਰ ਵਿਚ ਧਨ ਸੀ। ੩।

ਨਗਰ ਵਿਚ ਚਿਤ੍ਰ ਦੇਵੀ ਨਾਂ ਦੀ ਇਕ ਰਾਣੀ ਸੀ। ਉਸ ਦੇ ਘਰ ਰਾਂਝਾ ਨਾਂ ਦਾ ਇਕ ਪੁੱਤਰ ਸੀ। ਉਨ੍ਹਾਂ ਦਾ ਹੋਰ ਕੋਈ ਵੀ ਨ ਬਚਿਆ। ਉਹ ਮਾਤਾ ਅਤੇ ਪੁੱਤਰ ਦੋਵੇਂ ਬਚੇ। ੪।

ਰਾਣੀ ਨੂੰ ਜਦੋਂ ਭੁਖ ਨੇ ਅਧਿਕ ਸਤਾਇਆ, ਤਾਂ (ਉਸ ਨੇ) ਪੁੱਤਰ ਨੂੰ ਵੇਚ ਕੇ ਗੋਦਤੀ ਧਾਰਨ ਕਰ ਲਈ। ਨਿੱਤ ਹੋਰਨਾਂ ਦੇ ਦੁਆਰ ਤੇ (ਅੰਨ) ਪੀਹਣ ਲਈ ਜਾਂਦੀ ਅਤੇ ਚੌਕੇ ਤੋਂ ਜੂਠ ਅਤੇ ਆਟਾ ਚੁਕ ਕੇ ਖਾਂਦੀ।੫।

ਉਹ ਇਸ ਤਰ੍ਹਾਂ ਭੁਖਿਆਂ ਹੀ ਮਰ ਗਈ। ਫਿਰ ਵਿਧਾਤਾ ਨੇ ਉਥੇ ਬਹੁਤ ਬਰਖਾ ਕਰ ਦਿੱਤੀ। ਮਾਨੋ ਸਾਰੇ ਸੁਕੇ ਹੋਏ ਹਰੇ ਹੋ ਗਏ ਅਤੇ ਫਿਰ ਜਿਤ ਦੇ ਨਗਾਰੇ ਵਜਣ ਲਗੇ।੬।

ਉਥੇ ਇਕ ਰਾਂਝਾ ਹੀ ਬਚਿਆ ਸੀ। ਉਸ ਦੇ ਹੋਰ ਸਾਰੇ ਲੋਕ ਮਰ ਗਏ ਸਨ। ਰਾਂਝੇ ਨੂੰ (ਖਰੀਦਣ ਵਾਲੇ) ਜੱਟ ਨੇ ਹਿਤ ਨਾਲ ਪਾਲਿਆ ਅਤੇ ਉਸ ਨੂੰ ਪੁੱਤਰਾਂ ਵਾਂਗ ਜਿਵਾਇਆ (ਭਾਵ-ਵੱਡਾ ਕੀਤਾ)।੭।

(ਹੁਣ) ਸਭ ਕੋਈ (ਉਸ ਨੂੰ) ਜੱਟ ਦਾ ਪੁੱਤਰ ਸਮਝਦਾ। ਉਸ ਨੂੰ ਕੋਈ ਪਛਾਣਨ ਵਾਲਾ ਨ ਰਿਹਾ। ਇਸ ਤਰ੍ਹਾਂ ਸਮਾਂ ਬੀਤਦਾ ਗਿਆ ਅਤੇ ਉਸ ਵਿਚ ਕਾਮ ਦੇਵ ਨੇ ਨਗਾਰਾ ਵਜਾ ਦਿੱਤਾ।੮।

ਉਹ ਮੱਝਾਂ ਚਰਾ ਕੇ ਰੋਜ਼ ਘਰ ਆਉਂਦਾ ਸੀ ਅਤੇ ਆਪਣਾ ਨਾਂ ਰਾਂਝਾ ਅਖਵਾਉਂਦਾ ਸੀ। ਸਭ ਉਸ ਨੂੰ ਜੱਟ ਦਾ ਪੁੱਤਰ ਸਮਝਦੇ ਸਨ ਅਤੇ ਰਾਜਪੂਤ ਵਜੋਂ ਪਛਾਣਦੇ ਸਨ।੯।

ਇੰਨੀ ਗੱਲ ਰਾਂਝੇ ਬਾਰੇ ਕਹੀ ਹੈ। ਹੁਣ ਗੱਲ ਹੀਰ ਵਲ ਮੁੜਦੀ ਹੈ। (ਹੁਣ) ਤੁਹਾਨੂੰ ਉਸ ਦੀ ਕਥਾ ਸੁਣਾਉਂਦਾ ਹਾਂ। ਜਿਸ ਕਰ ਕੇ ਤੁਹਾਡਾ ਮਨ ਪ੍ਰਸੰਨ ਕਰਦਾ ਹਾਂ।੧੦।

ਅੰਤਲ

ਇੰਦਰ ਰਾਇ ਦੇ ਨਗਰ (ਇੰਦਰਪੁਰੀ) ਵਿਚ ਇਕ ਅਪੱਛਰਾ ਰਹਿੰਦੀ ਸੀ। ਸਾਰਾ ਜਗਤ ਉਸ ਦਾ ਨਾਂ ਮੈਨ ਕਲਾ ਕਹਿੰਦਾ ਸੀ। ਉਸ ਦਾ ਰੂਪ ਜੋ ਕੋਈ ਰਾਜਾ ਵੇਖਦਾ ਉਹ ਕਾਮ ਦੇ ਬਾਣ ਦਾ ਵਿੰਨ੍ਹਿਆ ਹੋਇਆ ਭਵਾਟਣੀ ਖਾ ਕੇ ਧਰਤੀ ਉਤੇ ਡਿਗ ਪੈਂਦਾ।੧੧।

ਚੌਪਈ

ਉਸ ਦੀ ਸਭਾ ਵਿਚ ਕਪਿਲ ਮੁਨੀ ਆਇਆ। (ਉਸ ਨੂੰ) ਉਥੇ ਮੈਨਕਾ ਨੂੰ (ਵੇਖਣ ਦਾ ਅਵਸਰ) ਮਿਲਿਆ। ਉਸ ਨੂੰ ਵੇਖ ਕੇ ਮੁਨੀ ਦਾ ਵੀਰਜ ਡਿਗ ਗਿਆ। (ਉਸ ਨੇ) ਚਿਤ ਵਿਚ ਕ੍ਰੋਧਿਤ ਹੋ ਕੇ ਉਸ ਨੂੰ ਸਰਾਪ ਦਿੱਤਾ।੧੨।

ਤੁਮ ਗਿਰਿ ਮਿਰਤ ਲੋਕ ਮੈ ਪਰੋ। ਜੂਨਿ ਸਯਾਲ ਜਾਟ ਕੀ ਧਰੋ।
ਹੀਰ ਆਪਨੋ ਨਾਮ ਸਦਾਵੋ। ਜੂਠ ਕੂਠ ਤੁਰਕਨ ਕੀ ਖਾਵੋ। ੧੩।

ਦੋਹਰਾ

ਤਬ ਅਬਲਾ ਕੰਪਤਿ ਭਈ ਤਾ ਕੇ ਪਰਿ ਕੈ ਪਾਇ।
ਕ੍ਰੋਧੁ ਹੋਇ ਉਧਾਰ ਮਮ ਸੋ ਦਿਜ ਕਹੋ ਉਪਾਇ। ੧੪।

ਚੌਪਈ

ਇੰਦ੍ਰੁ ਸੁ ਮ੍ਰਿਤ ਮੰਡਲ ਜਬ ਜੈਹੈ। ਰਾਂਝਾ ਅਪਨੋ ਨਾਮੁ ਕਹੈ ਹੈ।
ਤੇ ਸੋ ਅਧਿਕ ਪ੍ਰੀਤਿ ਉਪਜਾਵੈ। ਅਮਰਵਤੀ ਬਹੁਰਿ ਤੁਹਿ ਲਯਾਵੈ। ੧੫।

ਦੋਹਰਾ

ਜੂਨਿ ਜਾਟ ਕੀ ਤਿਨ ਧਰੀ ਮ੍ਰਿਤ ਮੰਡਲ ਮੈ ਆਇ।
ਚੁਚਕ ਕੇ ਉਪਜੀ ਭਵਨ ਹੀਰ ਨਾਮ ਧਰਵਾਇ। ੧੬।

ਚੌਪਈ

ਇਸੀ ਭਾਤਿ ਸੋ ਕਾਲ ਬਿਹਾਨ੍ਯੋ। ਬੀਤਯੋ ਬਰਖ ਏਕ ਦਿਨ ਜਾਨ੍ਯੋ।
ਬਾਲਪਨੋ ਛੂਟਿ ਜਬ ਗਯੋ। ਜੋਬਨ ਆਨਿ ਦਮਾਮੋ ਦਯੋ। ੧੭।
ਰਾਂਝਾ ਚਾਰਿ ਮਹਿਖਿਯਨ ਆਵੈ। ਤਾ ਕੇ ਹੋਰਿ ਹੀਰ ਬਲਿ ਜਾਵੈ।
ਤਾ ਸੋ ਅਧਿਕ ਨੇਹੁ ਉਪਜਾਯੋ। ਭਾਤਿ ਭਾਤਿ ਸੋ ਮੋਹ ਬਢਾਯੋ। ੧੮।

ਦੋਹਰਾ

ਖਾਤ ਪੀਤ ਬੈਠਤ ਉਠਤ ਸੇਵਤ ਜਾਗਤ ਨਿਤਿ।
ਕਬਹੂੰ ਨ ਬਿਸਰੈ ਚਿਤ ਤੇ ਸੁੰਦਰ ਦਰਸ ਨਮਿਤ। ੧੯।

ਹੀਰ ਬਾਚ

ਸਵੈਯਾ

ਬਾਹਰ ਜਾਉ ਤੋ ਬਾਹਰ ਹੀ ਗ੍ਰਿਹ ਆਵਤ ਆਵਤ ਸੰਗ ਲਗੇਹੀ।
ਜੋ ਹਠਿ ਬੈਠਿ ਰਹੇ ਘਰ ਮੈ ਪਿਯ ਪੈਠਿ ਰਹੈ ਹਿਯ ਮੈ ਪਹਿ ਲੇਹੀ।
ਨੀਂਦ ਹਮੈ ਨਕਵਾਨੀ ਕਰੀ ਛਿਨਹੀ ਛਿਨ ਰਾਮ ਸਖੀ ਸੁਪਨੇਹੀ।
ਜਾਗਤ ਸੇਵਤ ਰਾਤਹੂੰ ਦ੍ਰੋਸ ਕਹੂੰ ਮੁਹਿ ਰਾਂਝਨ ਚੈਨ ਨ ਦੇਹੀ। ੨੦।

ਚੌਪਈ

ਰਾਂਝਨ ਰਾਂਝਨ ਸਦਾ ਉਚਾਰੈ। ਸੇਵਤ ਜਾਗਤ ਤਹਾ ਸੰਭਾਰੈ।
ਬੈਠਤ ਉਠਤ ਚਲਤ ਹੂੰ ਸੰਗਾ। ਤਾਹੀ ਕੋ ਜਾਨੈ ਕੈ ਅੰਗਾ। ੨੧।
ਕਾਹੂੰ ਕੋ ਜੋ ਹੀਰ ਨਿਹਾਰੈ। ਰਾਂਝਨ ਹੀ ਰਿਦ ਬੀਚ ਬਿਚਾਰੈ।
ਐਸੀ ਪ੍ਰੀਤਿ ਪ੍ਰਿਆ ਕੀ ਲਾਗੀ। ਨੀਂਦ ਭੂਖ ਤਾ ਕੀ ਸਭ ਭਾਗੀ। ੨੨।

ਤੂੰ ਡਿਗ ਕੇ ਮਿਰਤ ਲੋਕ ਵਿਚ ਜਾ ਪੈ ਅਤੇ ਸਿਆਲ ਜੱਟ ਦੀ ਜੂਨ ਧਾਰਨ ਕਰ।
ਆਪਣਾ ਨਾਮ ਹੀਰ ਸਦਵਾ ਅਤੇ ਤੁਰਕਾਂ ਦੇ ਘਰ ਦੀ ਤਿਰਸਕਾਰੀ ਹੋਈ ਜੂਠ ਖਾ।੧੩।

ਦੋਹਰਾ

ਤਦ ਉਹ ਅਬਲਾ ਕੰਬਣ ਲਗੀ ਅਤੇ ਉਸ ਦੇ ਪੈਰੀਂ ਪੈ ਕੇ ਕਹਿਣ ਲਗੀ--ਹੇ
ਬ੍ਰਾਹਮਣ! ਮੇਰੇ ਉੱਧਾਰ ਕਿਵੇਂ ਹੋਵੇਗਾ, ਇਸ ਦਾ ਕੋਈ ਉਪਾ ਦਸੋ।੧੪।

ਚੌਪਈ

ਜਦੋਂ ਇੰਦਰ ਮ੍ਰਿਤ ਲੋਕ ਵਿਚ ਜਾਏਗਾ ਤਾਂ ਆਪਣਾ ਨਾਂ ਰਾਂਝਾ ਅਖਵਾਏਗਾ। ਤੇਰੇ
ਨਾਲ ਅਧਿਕ ਪ੍ਰੇਮ ਕਰੇਗਾ ਅਤੇ ਤੈਨੂੰ ਫਿਰ ਅਮਰਾਵਤੀ ਲੈ ਆਇਗਾ।੧੫।

ਦੋਹਰਾ

ਉਸ ਨੇ ਆ ਕੇ ਮ੍ਰਿਤ ਮੰਡਲ ਵਿਚ ਜੱਟ ਦੀ ਜੂਨ ਧਾਰਨ ਕੀਤੀ ਅਤੇ 'ਹੀਰ' ਨਾਂ
ਧਾਰਨ ਕਰ ਕੇ ਚੂਚਕ ਦੇ ਘਰ ਪੈਦਾ ਹੋਈ।੧੬।

ਚੌਪਈ

ਇਸ ਤਰ੍ਹਾਂ ਸਮਾਂ ਬੀਤਦਾ ਗਿਆ। ਵਰ੍ਹੇ ਦਾ ਬੀਤਣਾ ਇਕ ਦਿਨ ਵਰਗਾ ਲਗਾ। ਜਦੋਂ
ਬਚਪਨ ਖਤਮ ਹੋ ਗਿਆ ਤਾਂ ਜਵਾਨੀ ਨੇ ਆ ਕੇ ਨਗਾਰਾ ਵਜਾਇਆ।੧੭।

ਰਾਂਝਾ ਮੱਝਾਂ ਚਰਾ ਕੇ ਵਾਪਸ ਆਉਂਦਾ। ਉਸ ਨੂੰ ਵੇਖ ਕੇ ਹੀਰ ਬਲਿਹਾਰੀ ਜਾਂਦੀ।
ਉਸ ਨਾਲ ਬਹੁਤ ਪ੍ਰੇਮ ਪੈਦਾ ਕਰ ਲਿਆ ਅਤੇ ਭਾਂਤ ਭਾਂਤ ਨਾਲ ਮੋਹ ਵਧਾ ਲਿਆ।੧੮।

ਦੋਹਰਾ

ਉਸ ਨੂੰ ਨਿੱਤ ਖਾਂਦਿਆਂ ਪੀਂਦਿਆਂ, ਬੈਠਦਿਆਂ ਉਠਦਿਆਂ, ਸੌਂਦਿਆਂ ਜਾਗਦਿਆਂ ਸੁੰਦਰ
ਦੀਦਾਰ ਵਾਲਾ ਮਿੱਤਰ ਕਦੇ ਵੀ ਚਿਤ ਤੋਂ ਨਹੀਂ ਭੁਲਦਾ ਸੀ।੧੯।

ਹੀਰ ਨੇ ਕਿਹਾ--

ਸਵੈਯਾ

ਜੇ ਉਹ ਬਾਹਰ ਜਾਂਦਾ ਤਾਂ ਬਾਹਰ ਹੀ ਜਾਂਦੀ, ਜੇ ਘਰ ਆਉਂਦਾ ਤਾਂ ਘਰ ਹੀ ਨਾਲ
ਨਾਲ ਲਗੀ ਰਹਿੰਦੀ। ਜੇ ਪ੍ਰੀਤਮ ਹਠ ਪੂਰਵਕ ਘਰ ਵਿਚ ਬੈਠਾ ਰਹਿੰਦਾ ਤਾਂ ਇਹ ਵੀ ਉਸ
ਨੂੰ ਹਿਰਦੇ ਵਿਚ ਵਸਾ ਕੇ ਘਰ ਹੀ ਬੈਠੀ ਰਹਿੰਦੀ। ਹੇ ਸਖੀ! ਨੀਂਦਰ ਨੇ ਮੇਰੇ ਸੁਆਸ ਨਕ
ਤਕ ਲਘੂ ਆਂਦੇ ਹਨ। ਛਿਣ ਭਰ ਲਈ (ਮੈਨੂੰ) ਸੁਪਨੇ ਵਿਚ ਵੀ ਸੁਖ ਆਰਾਮ (ਕਿਥੇ)।
ਜਾਗਦਿਆਂ ਸੌਂਦਿਆਂ ਰਾਤ ਦਿਨ ਰਾਂਝਾ ਮੈਨੂੰ ਚੈਨ ਨਹੀਂ ਲੈਣ ਦਿੰਦਾ।੨੦।

ਚੌਪਈ

ਉਹ ਸਦਾ 'ਰਾਂਝਾ ਰਾਂਝਾ' ਉਚਾਰਦੀ ਸੀ ਅਤੇ ਸੌਂਦਿਆਂ ਜਾਗਦਿਆਂ ਉਸੇ ਨੂੰ ਯਾਦ
ਕਰਦੀ ਸੀ। ਬੈਠਦੇ, ਉਠਦੇ, ਚਲਦੇ ਫਿਰਦੇ (ਉਹ) ਉਸ ਨੂੰ ਅੰਗ ਸੰਗ ਸਮਝਦੀ ਸੀ।੨੧।

ਜਿਸ ਕਿਸੇ ਨੂੰ ਵੀ ਹੀਰ ਵੇਖਦੀ, (ਉਹ ਉਸ ਨੂੰ) ਹਿਰਦੇ ਵਿਚ ਰਾਂਝਾ ਹੀ ਸਮਝਦੀ।
(ਉਸ ਨੂੰ) ਪ੍ਰੀਤਮ ਦੀ ਅਜਿਹੀ ਪ੍ਰੀਤ ਲਗੀ ਜਿਸ ਕਰ ਕੇ ਉਸ ਦੀ ਨੀਂਦਰ ਭੁਖ ਸਭ ਦੌੜ
ਗਈ।੨੨।

ਰਾਂਝਨ ਹੀ ਕੇ ਰੂਪ ਵਹ ਭਈ। ਜੁਯੋ ਮਿਲਿ ਬੁੰਦਿ ਬਾਰਿ ਮੋ ਗਈ।
ਜੈਸੇ ਮ੍ਰਿਗ ਮ੍ਰਿਗਯਾ ਕੋ ਲਹੇ। ਹੋਤ ਬਧਾਇ ਬਿਨਾ ਹੀ ਗਹੇ। ੨੩।

ਦੋਹਰਾ

ਜੈਸੇ ਲਕਰੀ ਆਗ ਮੈ ਪਰਤ ਕਹੂੰ ਤੇ ਆਇ।
ਪਲਕ ਦ੍ਰੈਕ ਤਾ ਮੈ ਰਹੈ ਬਹੁਰਿ ਆਗ ਹੈ ਜਾਇ। ੨੪।
ਹਰਿ ਜਾ ਅਸਿ ਐਸੇ ਸੁਨ੍ਯੋ ਕਰਤ ਏਕ ਤੇ ਦੋਇ।
ਬਿਰਹ ਬਢਾਰਨਿ ਜੋ ਬਧੇ ਏਕ ਦੋਇ ਤੇ ਹੋਇ। ੨੫।
ਰਾਂਝਨ ਹੀਰ ਪ੍ਰੇਮ ਮੈ ਰਹੈ ਏਕ ਹੀ ਹੋਇ।
ਕਹਿਬੇ ਕੋ ਤਨ ਏਕ ਹੀ ਲਹਿਬੇ ਕੋ ਤਨ ਦੋਇ। ੨੬।

ਚੌਪਈ

ਐਸੀ ਪ੍ਰੀਤਿ ਪ੍ਰਿਯਾ ਕੀ ਭਈ। ਸਿਗਰੀ ਬਿਸਰਿ ਤਾਹਿ ਸੁਧਿ ਗਈ।
ਰਾਂਝਾ ਜੂ ਕੇ ਰੂਪ ਉਰਝਾਨੀ। ਲੋਕ ਲਾਜ ਤਜਿ ਭਈ ਦਿਵਾਨੀ। ੨੭।
ਤਬ ਚੂਚਕ ਇਹ ਭਾਤਿ ਬਿਚਾਰੀ। ਯਹ ਕੰਨ੍ਯਾ ਨਹਿ ਜਿਯਤ ਹਮਾਰੀ।
ਅਬ ਹੀ ਯਹ ਖੇਰਾ ਕੋ ਦੀਜੈ। ਯਾ ਮੈ ਤਨਿਕ ਢੀਲ ਨਹਿ ਕੀਜੈ। ੨੮।

ਖੇਰਹਿ ਬੋਲ ਤੁਰਤੁ ਤਿਹ ਦਯੋ। ਰਾਂਝਾ ਅਤਿਬ ਹੋਇ ਸੰਗ ਗਯੋ।
ਮਾਗਤ ਭੀਖ ਘਾਤ ਜਬ ਪਾਯੋ। ਲੈ ਤਾ ਕੋ ਸੁਰ ਲੋਕ ਸਿਧਾਯੋ। ੨੯।

ਰਾਂਝਾ ਹੀਰ ਮਿਲਤ ਜਬ ਭਏ। ਚਿਤ ਕੇ ਸਕਲ ਸੋਕ ਮਿਟਿ ਗਏ।
ਹਿਯਾ ਕੀ ਅਵਧਿ ਬੀਤਿ ਜਬ ਗਈ। ਬਾਟਿ ਦੁਹੰ ਸੁਰ ਪੁਰ ਕੀ ਲਈ। ੩੦।

ਦੋਹਰਾ

ਰਾਂਝਾ ਭਯੋ ਸੁਰੇਸ ਤਹ ਭਈ ਮੈਨਕਾ ਹੀਰ।
ਯਾ ਜਗ ਮੈ ਗਾਵਤ ਸਦਾ ਸਭ ਕਬਿ ਕੁਲ ਜਸ ਧੀਰ। ੩੧। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੮। ੧੮੨੮। ਅਫਜ਼ੂ।

ਚੌਪਈ

ਪੋਠੋਹਾਰਿ ਨਾਰਿ ਇਕ ਰਹੈ। ਰੁਦ੍ਰ ਕਲਾ ਤਾ ਕੋ ਜਗ ਕਹੈ।
ਤਿਹ ਗ੍ਰਿਹ ਰੋਜ ਖੁਦਾਈ ਆਵੈ। ਧਨ ਡਰ ਪਾਇ ਤਾਹਿ ਲੈ ਜਾਵੈ। ੧।
ਇਕ ਦਿਨ ਇਨ ਕਛੁ ਧਨੁ ਨਹਿ ਦਯੋ। ਕੋਪ ਖਦਾਇਨ ਕੇ ਮਨ ਭਯੋ।
ਸਭ ਹੀ ਹਾਥ ਕੁਰਾਨ ਉਠਾਏ। ਮਿਲਿ ਗਿਲਿ ਭਵਨ ਤਵਨ ਕੇ ਆਏ। ੨।

ਉਹ ਰਾਂਝੇ ਦਾ ਹੀ ਰੂਪ ਹੋ ਗਈ, ਜਿਵੇਂ ਜਲ ਦੀ ਬੂੰਦ ਜਲ ਵਿਚ ਮਿਲ ਜਾਂਦੀ ਹੈ। (ਉਸ ਦੀ ਸਥਿਤੀ) ਉਸ ਹਿਰਨ ਵਰਗੀ ਹੋ ਗਈ ਜੋ 'ਮ੍ਰਿਗਯਾ' (ਸ਼ਿਕਾਰੀ) ਨੂੰ ਵੇਖ ਕੇ ਬਿਨਾ ਬੰਨ੍ਹਿਆਂ ਹੀ ਬੰਨ੍ਹਿਆ ਜਾਂਦਾ ਹੈ।੨੩।

ਦੋਹਰਾ

ਜਿਵੇਂ ਕੋਈ ਲਕੜੀ ਕਿਤੋਂ ਆ ਕੇ ਅੱਗ ਵਿਚ ਆ ਪੈਂਦੀ ਹੈ, ਉਹ ਦੋ ਕੁ ਪਲ ਤਕ (ਲਕੜੀ ਦੇ ਰੂਪ ਵਿਚ) ਰਹਿੰਦੀ ਹੈ, ਫਿਰ ਅੱਗ ਦਾ ਰੂਪ ਹੀ ਹੋ ਜਾਂਦੀ ਹੈ।੨੪। ਹਰ ਥਾਂ ਅਜਿਹਾ ਸੁਣਿਆ ਜਾਂਦਾ ਹੈ ਕਿ ਤਲਵਾਰ ਇਕ ਤੋਂ ਦੋ (ਟੋਟੇ) ਕਰ ਦਿੰਦੀ ਹੈ। ਪਰ ਵਿਯੋਗ ਦੀ ਤਲਵਾਰ ('ਬਢਾਰਨਿ') ਨਾਲ ਜੋ ਵਢੇ ਗਏ ਹਨ, ਉਹ ਦੋ ਤੋਂ ਇਕ ਰੂਪ ਹੋ ਜਾਂਦੇ ਹਨ।੨੫। ਰਾਂਝਾ ਅਤੇ ਹੀਰ ਪ੍ਰੇਮ ਵਿਚ ਇਕ ਹੀ ਹੋ ਗਏ ਸਨ। ਕਹਿਣ ਲਈ ਤਾਂ ਇਕ ਹੀ ਤਨ ਸੀ ਪਰ ਵੇਖਣ ਲਈ ਦੋ ਤਨ ਸਨ।੨੬।

ਚੌਪਈ

ਪ੍ਰਿਯਾ (ਹੀਰ) ਦੀ ਪ੍ਰੀਤ ਅਜਿਹੀ ਹੋ ਗਈ ਕਿ ਉਸ ਨੂੰ ਸਾਰੀ ਸੁੱਧ ਬੁੱਧ ਭੁਲ ਗਈ। ਉਹ ਰਾਂਝੇ ਦੇ ਰੂਪ ਵਿਚ ਉਲਝ ਗਈ ਅਤੇ ਲੋਕ-ਲਾਜ ਨੂੰ ਛੱਡ ਕੇ ਦਿਵਾਨੀ ਹੋ ਗਈ।੨੭।

ਤਦ ਚੂਚਕ ਨੇ ਇਸ ਤਰ੍ਹਾਂ ਸੋਚਿਆ ਕਿ ਇਹ ਕੰਨਿਆ ਜੀਉਂਦੀ ਨਹੀਂ ਰਹੇਗੀ। ਹੁਣ ਹੀ ਇਹ ਖੇੜਿਆਂ ਨੂੰ ਦੇ ਦੇਈਏ। ਇਸ ਵਿਚ ਜ਼ਰਾ ਜਿੰਨੀ ਢਿਲ ਨਹੀਂ ਕਰਨੀ ਚਾਹੀਦੀ।੨੮।

ਉਨ੍ਹਾਂ ਨੇ ਖੇੜਿਆਂ ਨੂੰ ਤੁਰਤ ਬੁਲਾ ਲਿਆ (ਅਤੇ ਹੀਰ ਦਾ ਵਿਆਹ ਕਰ ਕੇ) ਉਨ੍ਹਾਂ ਨਾਲ ਤੋਰ ਦਿੱਤੀ। ਰਾਂਝਾ ਉਨ੍ਹਾਂ ਨਾਲ ਫਕੀਰ ਬਣ ਕੇ ਗਿਆ। ਜਦੋਂ ਭਿਖ ਮੰਗਦੇ ਦਾ ਦਾਓ ਲਗਿਆ ਤਾਂ ਉਹ ਉਸ ਨੂੰ ਲੈ ਕੇ ਸਵਰਗ ਚਲਿਆ ਗਿਆ।੨੯।

ਜਦੋਂ ਹੀਰ ਅਤੇ ਰਾਂਝਾ ਮਿਲੇ ਤਾਂ (ਉਨ੍ਹਾਂ ਦੇ) ਮਨ ਦੇ ਸਾਰੇ ਦੁਖ ਦੂਰ ਹੋ ਗਏ। ਇਥੋਂ ਦੀ ਮਿਆਦ ਜਦੋਂ ਪੂਰੀ ਹੋ ਗਈ ਤਾਂ ਦੋਹਾਂ ਨੇ ਸਵਰਗ ਦਾ ਮਾਰਗ ਪਕੜ ਲਿਆ।੩੦।

ਦੋਹਰਾ

ਉਥੇ ਰਾਂਝਾ ਇੰਦਰ ਬਣ ਗਿਆ ਅਤੇ ਹੀਰ ਮੈਨਿਕਾ ਬਣ ਗਈ। ਇਸ ਜਗਤ ਵਿਚ ਸਾਰੇ ਕਵੀ-ਕੁਲ (ਇਨ੍ਹਾਂ ਦਾ) ਸਦਾ ਧੀਰਜ ਨਾਲ ਜਸ ਗਾਉਂਦੇ ਹਨ।੩੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ੯੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੮। ੧੮੨੮। ਚਲਦਾ।*

ਚੌਪਈ

ਪੋਠੋਹਾਰ ਵਿਚ ਇਕ ਇਸਤਰੀ ਰਹਿੰਦੀ ਸੀ। ਉਸ ਨੂੰ ਸਾਰਾ ਸੰਸਾਰ ਰੁਦ੍ਰ ਕਲ ਕਹਿੰਦਾ ਸੀ। ਉਸ ਦੇ ਘਰ ਰੋਜ਼ ਮੁਲਾਣੇ ('ਖੁਦਾਈ') ਆਉਂਦੇ ਸਨ ਅਤੇ ਡਰਾਵਾ ਦੇ ਕੇ ਧਨ ਲੈ ਜਾਂਦੇ ਸਨ।੧।

(ਉਸ ਨੇ) ਇਕ ਦਿਨ ਇਨ੍ਹਾਂ ਨੂੰ ਕੁਝ ਵੀ ਧਨ ਨ ਦਿੱਤਾ, ਤਾਂ ਮੁਲਾਣਿਆਂ ਦੇ ਮਨ ਵਿਚ ਗੁੱਸਾ ਆਇਆ। ਸਭ ਨੇ ਹੱਥ ਵਿਚ ਕੁਰਾਨ ਉਠਾ ਲਿਆ ਅਤੇ ਮਿਲ ਕੇ ਉਸ ਦੇ ਘਰ ਆਏ।੨।

ਹਾਨਤ ਕਹਿਯੋ ਨਬੀ ਕੀ ਕਰੀ। ਯਹ ਸੁਨਿ ਬਚਨ ਨਾਰਿ ਅਤਿ ਡਰੀ।
ਤਿਨ ਕੋ ਸਦਨ ਬੀਚ ਬੈਠਾਯੋ। ਖਾਨ ਮੁਹਬਤ ਸਾਥ ਜਤਾਯੋ। ੩।

ਤਾ ਕੇ ਤੁਰਤ ਪਯਾਦੇ ਆਏ। ਇਕ ਗ੍ਰਿਹ ਮੈ ਬੈਠਾਇ ਛਿਪਾਏ।
ਖਾਨਾ ਭਲੇ ਤਿਨਾਗੇ ਰਾਖਯੋ। ਆਪੁ ਖਦਾਇਨ ਸੋ ਯੋ ਭਾਖਯੋ। ੪।

ਹਾਨਤ ਮੈ ਨ ਨਬੀ ਕੀ ਕਰੀ। ਮੋ ਤੋਂ ਕਹੋ ਚੂਕ ਕਾ ਪਰੀ।
ਤਾ ਕੀ ਜੋ ਨਿੰਦਾ ਮੈ ਕਰੋ। ਅਪਨੇ ਮਾਰਿ ਕਟਾਰੀ ਮਰੋ। ੫।

ਜੋ ਕਛੁ ਲੈਨੇ ਹੋਇ ਸੁ ਲੀਜੈ। ਹਾਨਤ ਕੇ ਮੁਹਿ ਦੇਸੁ ਨ ਦੀਜੈ।
ਬਿਹਸਿ ਖੁਦਾਇਨ ਬਚਨ ਉਚਾਰਿਯੋ। ਧਨ ਲਾਲਚ ਹਮ ਚਰਿਤ ਸੁ ਧਾਰਿਯੋ। ੬।

ਦੋਹਰਾ

ਜੋ ਹੋ ਕਛੁ ਮੁਹੰਮਦਹਿ ਮੁਖ ਤੈ ਕਾਢੇ ਗਾਰਿ।
ਤੋ ਮੈ ਆਪਨ ਆਪ ਹੀ ਮਰੋ ਕਟਾਰੀ ਮਾਰਿ। ੭।

ਚੌਪਈ

ਤੈ ਨਹਿ ਕਛੁ ਨਬੀ ਕੇ ਕਹਿਯੋ। ਧਨ ਕੇ ਹੇਤ ਤੋਹਿ ਹਮ ਗਹਿਯੋ।
ਅਧਿਕ ਦਰਬੁ ਅਬ ਹੀ ਮੁਹਿ ਦੀਜੈ। ਨਾਤਰ ਮੀਚ ਮੂੰਡਿ ਪੈ ਲੀਜੈ। ੮।

ਦੋਹਰਾ

ਹਮ ਬਹੁ ਲੋਗ ਪਿਸੌਰ ਕੇ ਇਨੀ ਤੁਹਮਤਨ ਸਾਥ।
ਧਨੀ ਕਰੈ ਨਿਧਨੀ ਘਨੇ ਹੂੰ ਹੂੰ ਗਏ ਅਨਾਥ। ੯।

ਚੌਪਈ

ਯੋ ਸੁਨਿ ਬਚਨ ਪਯਾਦਨੁ ਪਾਯੋ। ਵੇਈ ਸਭ ਝੂਠੇ ਠਹਿਰਾਯੋ।
ਗ੍ਰਿਹ ਤੇ ਨਿਕਸਿ ਤਿਨੈ ਗਹਿ ਲੀਨੋ। ਸਭਹਿਨ ਕੀ ਮੁਸਕੈ ਕਸਿ ਦੀਨੋ। ੧੦।

ਦੋਹਰਾ

ਲਾਤ ਮੁਸਟ ਕੁਰਰੇ ਘਨੇ ਬਰਸੀ ਪਨ੍ਹੀ ਅਪਾਰ।
ਦੈ ਮੁਸਕਨ ਕੋ ਲੈ ਚਲੇ ਹੋਰਤੁ ਲੋਕ ਹਜਾਰ। ੧੧।

ਚੌਪਈ

ਤਿਨ ਕੋ ਬਾਧਿ ਲੈ ਗਏ ਤਹਾ। ਖਾਨ ਮੁਹਬਤਿ ਬੈਠੇ ਜਹਾ।
ਪਨਹਿਨ ਮਾਰਿ ਨਵਾਬ ਦਿਲਾਈ। ਤੋਬਹ ਤੋਬਹ ਕਰੈ ਖੁਦਾਈ। ੧੨।
ਪਨਹਿਨ ਕੇ ਮਾਰਤ ਮਰਿ ਗਏ। ਤਬ ਵੈ ਡਾਰਿ ਨਦੀ ਮੈ ਦਏ।
ਚੁਪ ਹੂੰ ਰਹੇ ਤੁਰਕ ਸਭ ਸੋਊ। ਤਬ ਤੇ ਤੁਹਮਤਿ ਦੇਤ ਨ ਕੋਊ। ੧੩।

ਅਤੇ ਕਿਹਾ-- ਤੂੰ ਨੱਬੀ ਦੀ ਨਿੰਦਿਆ ('ਹਾਨਤ') ਕੀਤੀ ਹੈ। ਇਹ ਗੱਲ ਸੁਣ ਕੇ ਇਸਤਰੀ (ਮਨ ਵਿਚ) ਬਹੁਤ ਡਰੀ। ਉਨ੍ਹਾਂ (ਮੁਲਾਣਿਆਂ) ਨੂੰ ਘਰ ਵਿਚ ਬਿਠਾਇਆ ਅਤੇ (ਉਥੋਂ ਦੇ ਅਧਿਕਾਰੀ) ਮੁਹੱਬਤ ਖਾਨ ਨੂੰ ਦਸ ਦਿੱਤਾ।੩।

ਉਸ ਦੇ ਤੁਰਤ ਪਿਆਦੇ ਆ ਗਏ ਅਤੇ ਉਨ੍ਹਾਂ ਨੂੰ ਇਕ ਘਰ (ਕਮਰੇ) ਵਿਚ ਲੁਕਾ ਕੇ ਬਿਠਾ ਦਿੱਤਾ। ਖਾਣਾ (ਤਿਆਰ ਕਰ ਕੇ) ਚੰਗੀ ਤਰ੍ਹਾਂ ਉਨ੍ਹਾਂ (ਮੁਲਾਣਿਆਂ) ਦੇ ਅਗੇ ਪਰੋਸਿਆ ਅਤੇ ਆਪ ਮੁਲਾਣਿਆਂ ਨੂੰ ਇਸ ਤਰ੍ਹਾਂ ਕਿਹਾ।੪।

ਮੈਂ ਨੱਬੀ ਦੀ ਨਿੰਦਿਆ ਨਹੀਂ ਕੀਤੀ। ਦਸੋ, ਮੈਥੋਂ ਕਿਹੜੀ ਭੁਲ ਹੋਈ ਹੈ। ਜੇ ਮੈਂ ਉਨ੍ਹਾਂ ਦੀ ਨਿੰਦਿਆ ਕਰਾਂ ਤਾਂ ਆਪਣੇ ਆਪ ਨੂੰ ਕਟਾਰ ਮਾਰ ਕੇ ਮਰ ਜਾਵਾਂ।੫।

ਤੁਸੀਂ ਜੋ ਕੁਝ ਲੈਣਾ ਹੈ ਸੋ ਲਵੋ, ਪਰ ਮੇਰੇ ਉਤੇ ਨਿੰਦਿਆ ਕਰਨ ਦਾ ਦੋਸ਼ ਨ ਥੋਪੋ। ਮੁਲਾਣਿਆਂ ਨੇ ਹਸ ਕੇ ਕਿਹਾ ਕਿ ਧਨ ਦੇ ਲਾਲਚ ਕਰ ਕੇ ਅਸੀਂ ਇਹ ਚਰਿਤ੍ਰ ਕੀਤਾ ਹੈ।੬।

ਦੌਹਰਾ

(ਇਸਤਰੀ ਨੇ ਕਿਹਾ-- ਜੇ ਮੈਂ ਮੁਹੰਮਦ ਸਾਹਿਬ ਨੂੰ ਮੁਖ ਤੋਂ ਕੁਝ ਗਾਲ੍ਹ ਕਢਦੀ ਤਾਂ ਮੈਂ ਆਪਣੇ ਆਪ ਨੂੰ ਕਟਾਰ ਮਾਰ ਕੇ ਮਰ ਜਾਂਦੀ।੭।

ਚੌਪਈ

(ਮੁਲਾਣਿਆਂ ਨੇ ਕਿਹਾ-- ਤੂੰ ਨੱਬੀ ਨੂੰ ਕੁਝ ਨਹੀਂ ਕਿਹਾ। ਤੈਨੂੰ ਅਸੀਂ ਧਨ ਵਾਸਤੇ ਹੀ ਘੇਰਿਆ ਹੈ। ਸਾਨੂੰ ਹੁਣ ਹੀ ਬਹੁਤ ਸਾਰਾ ਧਨ ਦੇ ਦਿਓ, ਨਹੀਂ ਤਾਂ ਸਿਰ ਉਤੇ ਮੌਤ ਆਈ ਸਮਝੋ।੮।

ਦੌਹਰਾ

ਅਸਾਂ ਪਿਸ਼ੌਰ ਦੇ ਬਹੁਤਿਆਂ ਸਾਰੇ ਲੋਕਾਂ ਨੂੰ ਇਨ੍ਹਾਂ ਹੀ ਤੋਹਮਤਾਂ ਨਾਲ ਧਨਵਾਨਾਂ ਤੋਂ ਧਨਹੀਨ ਕਰ ਦਿੱਤਾ ਹੈ ਅਤੇ ਬਹੁਤ ਸਾਰੇ ਅਨਾਥ ਹੋ ਗਏ ਹਨ।੯।

ਚੌਪਈ

(ਜਦੋਂ) ਪਿਆਦਿਆਂ ਨੇ ਇਹ ਬਚਨ ਸੁਣ ਲਏ, ਤਾਂ ਉਨ੍ਹਾਂ ਸਾਰਿਆਂ ਨੂੰ ਝੂਠਾ ਸਮਝ ਲਿਆ। ਉਨ੍ਹਾਂ ਨੂੰ ਘਰੋਂ ਕਢ ਕੇ ਪਕੜ ਲਿਆ ਅਤੇ ਸਾਰਿਆਂ ਦੀਆਂ ਮੁਸ਼ਕਾਂ ਕਸ ਦਿੱਤੀਆਂ।੧੦।

ਦੌਹਰਾ

(ਉਨ੍ਹਾਂ ਮੁਲਾਣਿਆਂ ਨੂੰ) ਬਹੁਤ ਲਤਾਂ, ਮੁੱਕੇ, ਕੋਰੜੇ ਅਤੇ ਜੁਤੀਆਂ ਪਈਆਂ। ਉਨ੍ਹਾਂ ਦੀਆਂ ਮੁਸ਼ਕਾਂ ਬੰਨ੍ਹ ਕੇ ਲੈ ਗਏ ਅਤੇ ਹਜ਼ਾਰਾਂ ਲੋਕ ਵੇਖਣ ਲਗੇ।੧੧।

ਚੌਪਈ

ਉਨ੍ਹਾਂ ਨੂੰ ਬੰਨ੍ਹ ਕੇ ਉਥੇ ਲੈ ਗਏ ਜਿਥੇ ਮੁਹੱਬਤ ਖਾਨ ਬੈਠਾ ਸੀ। ਨਵਾਬ ਨੇ (ਉਸ ਇਸਤਰੀ ਤੋਂ ਵੀ) ਜੁਤੀਆਂ ਮਰਵਾਈਆਂ ਅਤੇ ਮੁਲਾਣੇ ਤੋਬਾ ਤੋਬਾ ਕਰਨ ਲਗੇ।੧੨।

ਜੁਤੀਆਂ ਦੀ ਮਾਰ ਨਾਲ ਉਹ ਮਰ ਗਏ। ਤਦ ਉਨ੍ਹਾਂ ਨੂੰ ਨਦੀ ਵਿਚ ਸੁਟਵਾ ਦਿੱਤਾ। ਇਸ ਤੇ ਸਾਰੇ ਤੁਰਕ ਚੁਪ ਹੋ ਗਏ। ਤਦ ਤੋਂ ਕਿਸੇ ਨੇ ਤੋਹਮਤ ਨ ਲਗਾਈ।੧੩।

ਦੋਹਰਾ

ਤਬ ਤਿਨ ਬਿਪ ਬੁਲਾਇ ਕੈ ਦੀਨੋ ਦਾਨ ਅਪਾਰ।
ਛਲ ਕੈ ਕੈ ਜੂਤਿਨ ਭਏ ਬੀਸ ਖੁਦਾਈ ਮਾਰ। ੧੪।

ਚੌਪਈ

ਚੁਪ ਤਬ ਤੇ ਹੈ ਰਹੇ ਖੁਦਾਈ। ਕਾਹੂ ਸਾਥ ਨ ਰਾਰਿ ਬਢਾਈ।
ਸੋਈ ਕਰੈ ਜੁ ਹਿੰਦੂ ਕਰੈ। ਤੁਹਮਤਿ ਦੈ ਕਾਹੂ ਨ ਗਰੈ। ੧੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਨਿੰਨਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੯੯। ੧੮੪੩। ਅਫਜ਼ੀ।

ਚੌਪਈ

ਰੋਪਰ ਰਾਵ ਰੁਪੇਸ੍ਵਰ ਭਾਰੇ। ਰਘੁਕੁਲ ਬੀਚ ਅਧਿਕ ਉਜਿਯਾਰੇ।
ਚਿਤ੍ਰ ਕੁਅਰਿ ਰਾਨੀ ਇਕ ਤਾ ਕੇ। ਰੂਪਵਤੀ ਕੋਊ ਤੁਲਿ ਨ ਵਾ ਕੇ। ੧।
ਦਾਨਵ ਏਕ ਲੰਕ ਤੇ ਆਯੋ। ਤਾ ਕੋ ਰੂਪਿ ਹੇਰਿ ਉਰਝਾਯੋ।
ਮਨ ਮੈ ਅਧਿਕ ਰੀਝਿ ਕਰਿ ਗਯੋ। ਤਾ ਕੋ ਲਗਾ ਨ ਤਜਿ ਤਹਿ ਦਯੋ। ੨।
ਤਬ ਤਿਨ ਮੰਤ੍ਰੀ ਅਧਿਕ ਬੁਲਾਏ। ਅਨਿਕ ਭਾਤਿ ਉਪਚਾਰ ਕਰਾਏ।
ਤਹਾ ਏਕ ਮੁਲਾ ਚਲਿ ਆਯੋ। ਆਨਿ ਆਪਨਾ ਓਜੁ ਜਨਾਯੋ। ੩।
ਤਬ ਤਿਨ ਘਾਤ ਦਾਨਵਹਿ ਪਾਯੋ। ਏਕ ਹਾਥ ਸੋ ਮਹਲ ਉਚਾਯੋ।
ਦੁਤਿਯ ਹਾਥ ਤਾ ਕੋ ਗਹਿ ਲੀਨੋ। ਤਵਨ ਛਾਤ ਭੀਤਰ ਧਰਿ ਦੀਨੋ। ੪।

ਦੋਹਰਾ

ਧਰਿਯੋ ਬੰਭ ਉਪਰ ਤਿਸੈ ਇਕ ਕਰ ਛਾਤ ਉਠਾਇ।
ਮਾਰਿ ਮੁਲਾਨਾ ਕੋ ਦਯੋ ਜਮ ਕੇ ਧਾਮ ਪਠਾਇ। ੫।

ਚੌਪਈ

ਤਹ ਇਕ ਔਰ ਮੁਲਾਨੇ ਆਯੋ। ਸੋਊ ਪਕਰਿ ਟਾਂਗ ਪਟਕਾਯੋ।
ਤੀਜੋ ਔਰ ਆਇ ਤਹ ਗਯੋ। ਸੋਊ ਡਾਰਿ ਨਦੀ ਮੈ ਦਯੋ। ੬।
ਤਬ ਇਕ ਤ੍ਰਿਯਾ ਤਹਾ ਚਲਿ ਆਈ। ਭਾਤਿ ਭਾਤਿ ਤਿਹ ਕਰੀ ਬਡਾਈ।
ਲੇਹਜ ਪੇਹਜ ਬਹੁ ਤਾਹਿ ਖਵਾਯੋ। ਮਦਰੋ ਪ੍ਰਯਾਇ ਤਾਹਿ ਰਿਝਵਾਯੋ। ੭।
ਤਾ ਕੇ ਨਿਤਿ ਬੁਹਾਰੀ ਦੇਵੈ। ਤਾ ਕੋ ਚਿਤ ਚੁਰਾਇ ਕੈ ਲੇਵੈ।
ਇਕ ਦਿਨ ਹੋਇ ਬਿਮਨ ਸੀ ਰਹੀ। ਤਬ ਐਸੇ ਦਾਨੋ ਤਿਹ ਕਹੀ। ੮।
ਖਾਤ ਪੀਤ ਹਮਰੋ ਤੂੰ ਨਾਹੀ। ਸੇਵਾ ਕਰਤ ਰਹਤ ਗ੍ਰਿਹ ਮਾਹੀ।
ਅਧਿਕ ਰੀਝਿ ਨਿਸਚਰਹਿ ਉਚਾਰੋ। ਦੇਊ ਵਹੈ ਜੋ ਹ੍ਰਿਦੈ ਬਿਚਾਰੋ। ੯।

ਦੋਹਰਾ

ਤਦ (ਉਸ ਇਸਤਰੀ ਨੇ) ਬ੍ਰਾਹਮਣਾਂ ਨੂੰ ਬੁਲਾ ਕੇ ਅਪਾਰ ਦਾਨ ਦਿੱਤਾ। ਇਸ ਛਲ ਨਾਲ ਵੀ ਵੀਹ ਮੁਲਾਣਿਆਂ ਨੂੰ ਜੁਤੀਆਂ ਨਾਲ ਮਰਵਾ ਦਿੱਤਾ। ੧੪।

ਚੌਪਈ

ਤਦ ਤੋਂ ਮੁਲਾਣੇ ਚੁਪ ਕਰ ਰਹੇ। (ਉਨ੍ਹਾਂ ਨੇ) ਕਿਸੇ ਨਾਲ ਝਗੜਾ ਨ ਵਧਾਇਆ। ਉਹੀ ਕਰਦੇ ਸਨ ਜੋ ਹਿੰਦੂ ਕਹਿੰਦੇ ਸਨ ਅਤੇ ਤੋਹਮਤ ਲਗਾ ਕੇ ਕਿਸੇ ਨੂੰ ਪਕੜਦੇ ਨਹੀਂ ਸਨ। ੧੫।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੯੯। ੧੮੪੩। ਚਲਦਾ।*

ਚੌਪਈ

ਰੋਪੜ ਨਗਰ ਵਿਚ ਰੂਪੇਸ਼੍ਵਰ ਨਾਂ ਦਾ ਵੱਡਾ ਰਾਜਾ ਸੀ। ਉਹ ਰਘੂਕੁਲ ਵਿਚ ਬਹੁਤ ਪ੍ਰਸਿੱਧ ਸੀ। ਉਸ ਦੇ ਘਰ ਚਿਤ੍ਰ ਕੁਆਰਿ ਨਾਂ ਦੀ ਇਕ ਰਾਣੀ ਸੀ। ਕੋਈ ਸੁੰਦਰੀ ਵੀ ਉਸ ਦੇ ਸਮਾਨ ਨਹੀਂ ਸੀ। ੧।

ਲੰਕਾ ਤੋਂ ਇਕ ਦੈਂਤ ਆਇਆ ਅਤੇ ਉਸ ਦਾ ਰੂਪ ਵੇਖ ਕੇ ਫਸ ਗਿਆ। ਉਹ ਮਨ ਵਿਚ ਬਹੁਤ ਪ੍ਰਸੰਨ ਹੋ ਗਿਆ। ਉਸ ਨੂੰ ਲਗਿਆ ਕਿ (ਉਹ) ਉਸ ਨੂੰ ਛਡ ਨਹੀਂ ਸਕਦਾ। ੨।

ਤਦ ਉਸ ਨੇ ਬਹੁਤ ਮੰਤ੍ਰੀ ਬੁਲਾਏ ਅਤੇ ਅਨੇਕ ਤਰ੍ਹਾਂ ਦੇ ਉਪਚਾਰ ਕਰਵਾਏ। ਉਥੇ ਇਕ ਮੁੱਲਾ ਚਲ ਕੇ ਆਇਆ। (ਉਸ ਨੇ) ਆ ਕੇ ਆਪਣਾ ਪ੍ਰਤਾਪ ਪ੍ਰਗਟ ਕੀਤਾ। ੩।

ਤਦ ਉਸ ਦੈਂਤ ਨੂੰ ਇਕ ਮੋਕਾ ਲਗਿਆ। (ਉਸ ਨੇ) ਇਕ ਹੱਥ ਨਾਲ ਮਹੱਲ ਚੁਕ ਲਿਆ ਅਤੇ ਦੂਜੇ ਹੱਥ ਨਾਲ ਉਸ (ਮੁੱਲਾ) ਨੂੰ ਪਕੜ ਲਿਆ ਅਤੇ ਉਸ ਨੂੰ ਛਤ ਦੇ ਅੰਦਰ ਦੇ ਦਿੱਤਾ। ੪।

ਦੋਹਰਾ

(ਉਸ ਨੇ) ਇਕ ਹੱਥ ਨਾਲ ਛਤ ਨੂੰ ਉਠਾ ਕੇ ਥੰਮ ਉਪਰ ਧਰ ਦਿੱਤਾ ਅਤੇ ਮੁਲਾਣੇ ਨੂੰ ਮਾਰ ਕੇ ਜਮਲੋਕ ਭੇਜ ਦਿੱਤਾ। ੫।

ਚੌਪਈ

ਤਦ ਉਥੇ ਇਕ ਹੋਰ ਮੁਲਾਣਾ ਆਇਆ। ਉਸ ਨੂੰ ਵੀ ਲੱਤਾਂ ਤੋਂ ਪਕੜਵਾ ਕੇ ਪਕਟਵਾ ਦਿੱਤਾ। (ਫਿਰ) ਇਕ ਹੋਰ ਤੀਜਾ ਮੁਲਾਣਾ ਆ ਗਿਆ। ਉਸ ਨੂੰ ਨਦੀ ਵਿਚ ਸੁਟ ਦਿੱਤਾ। ੬।

ਤਦ ਇਕ ਇਸਤਰੀ ਉਥੇ ਚਲ ਕੇ ਆਈ। ਉਸ ਨੇ (ਉਸ ਦੀ) ਭਾਂਤ ਭਾਂਤ ਦੀ ਵਡਿਆਈ ਕੀਤੀ। ਉਸ (ਦੈਂਤ) ਨੂੰ ਤਰ੍ਹਾਂ ਤਰ੍ਹਾਂ ਦੇ ਭੋਜਨ ਕਰਵਾਏ ਅਤੇ ਸ਼ਰਾਬ ਪਿਆ ਕੇ ਉਸ ਨੂੰ ਪ੍ਰਸੰਨ ਕੀਤਾ। ੭।

ਉਸ ਦੇ (ਘਰ) ਉਹ ਰੋਜ਼ ਬੁਹਾਰੀ ਦਿੰਦੀ ਸੀ ਅਤੇ ਉਸ ਦਾ ਮਨ ਚੁਰਾ ਲੈਂਦੀ ਸੀ (ਅਰਥਾਤ ਪ੍ਰਸੰਨ ਕਰ ਲੈਂਦੀ ਸੀ)। ਇਕ ਦਿਨ ਬੇਮਨੀ ਹੋ ਕੇ ਬੈਠ ਗਈ। ਤਦ ਦੈਂਤ ਨੇ ਉਸ ਨੂੰ ਇਸ ਤਰ੍ਹਾਂ ਕਿਹਾ--। ੮।

ਤੂੰ ਸਾਡਾ ਕੁਝ ਖਾਂਦੀ ਪੀਂਦੀ ਨਹੀਂ ਅਤੇ ਘਰ ਵਿਚ ਸੇਵਾ ਕਰਦੀ ਰਹਿੰਦੀ ਹੈਂ। ਦੈਂਤ ਨੇ ਅਧਿਕ ਪ੍ਰਸੰਨ ਹੋ ਕੇ ਕਿਹਾ ਕਿ ਤੂੰ ਜੇ ਮਨ ਵਿਚ ਸੋਚੇਂਗੀ, ਉਹੀ ਦਿਆਂਗਾ। ੯।

ਜਬ ਦੇ ਤੀਨਿ ਬਾਰ ਤਿਨ ਕਹਿਯੋ। ਤਾ ਪੈ ਅਧਿਕ ਰੀਝਿ ਕੈ ਰਹਿਯੋ।
ਕਹਿਯੋ ਅਸੁਰ ਲਾਗਯੋ ਇਕ ਤ੍ਰਿਯਾ ਕੋ। ਸਕੈ ਦੂਰਿ ਕਰ ਤੂ ਨਹਿ ਤਾ ਕੋ। ੧੦।

ਤਬ ਤਿਨ ਜੰਤ੍ਰ ਤੁਰਤੁ ਲਿਖਿ ਲੀਨੋ। ਲੈ ਤਾ ਕੋ ਕਰ ਭੀਤਰ ਦੀਨੋ।
ਜਾ ਕੋ ਤੂ ਇਕ ਬਾਰ ਦਿਖੈ ਹੈ। ਜਰਿ ਬਰਿ ਢੇਰ ਭਸਮਿ ਸੋ ਹੈ ਹੈ। ੧੧।

ਤਾ ਕੈ ਕਰ ਤੇ ਜੰਤ੍ਰ ਲਿਖਾਯੋ। ਲੈ ਕਰ ਮੈ ਤਹਿ ਕੇ ਦਿਖਰਾਯੋ।
ਜਬ ਸੁ ਜੰਤ੍ਰ ਦਾਨੋ ਲਿਖਿ ਲਯੋ। ਸੋ ਜਰਿ ਢੇਰ ਭਸਮ ਹੈ ਗਯੋ। ੧੨।

ਦੌਹਰਾ

ਦੇਵਰਾਜ ਜਿਹ ਦੈਤ ਕੋ ਜੀਤ ਸਕਤ ਨਹਿ ਜਾਇ।
ਸੋ ਅਬਲਾ ਇਹ ਛਲ ਭਏ ਜਮ ਪੁਰ ਦਯੋ ਪਠਾਇ। ੧੩। ੧।

*ਇਤਿ ਸ੍ਰੀ ਚਰਿਤ੍ਰ ਪ੍ਰਭਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌਵੇਂ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੦। ੧੮੫੬। ਅਫਸ਼ੂਰੀ।*

ਚੌਪਈ

ਰਾਵੀ ਤੀਰ ਜਾਟ ਇਕ ਰਹੈ। ਮਹੀਵਾਲ ਨਾਮ ਜਗ ਕਹੈ।
ਨਿਰਖਿ ਸੋਹਨੀ ਬਸਿ ਹੈ ਗਈ। ਤਾ ਪੈ ਰੀਝਿ ਸੁ ਆਸਿਕ ਭਈ। ੧।

ਜਬ ਹੀ ਭਾਨ ਅਸਤ ਹੈ ਜਾਵੈ। ਤਬ ਹੀ ਪੈਰਿ ਨਦੀ ਤਹ ਆਵੈ।
ਦ੍ਰਿੜ ਗਹਿ ਘਟ ਉਰ ਕੇ ਤਰ ਧਰੈ। ਛਿਨ ਮਹਿ ਪੈਰ ਪਾਰ ਤਿਹ ਪਰੈ। ੨।

ਏਕ ਦਿਵਸ ਉਠਿ ਕੈ ਜਬ ਧਾਈ। ਸੇਵਤ ਹੁਤੇ ਬੰਧੁ ਲਿਖਿ ਪਾਈ।
ਪਾਛੈ ਲਾਗਿ ਭੇਦ ਤਿਹ ਚਹਿਯੋ। ਕਛੂ ਸੋਹਨੀ ਤਾਹਿ ਨ ਲਹਿਯੋ। ੩।

ਭੁਜੰਗ ਛੰਦ

ਛਕੀ ਪ੍ਰੇਮ ਬਾਲਾ ਤਿਸੀ ਠੌਰ ਧਾਈ। ਜਹਾ ਦਾਬਿ ਕੈ ਬੂਟ ਮੈ ਮਾਟ ਆਈ।
ਲੀਯੋ ਹਾਥ ਤਾ ਕੋ ਧਸੀ ਨੀਰ ਮ੍ਰਯਾਨੇ। ਮਿਲੀ ਜਾਇ ਤਾ ਕੋ ਯਹੀ ਭੇਦ ਜਾਨੇ। ੪।

ਮਿਲੀ ਜਾਇ ਤਾ ਕੋ ਫਿਰੀ ਫੇਰਿ ਬਾਲਾ। ਦਿਪੈ ਚਾਰਿ ਸੋਭਾ ਮਨੋ ਆਗਿ ਜ਼ਾਲਾ।
ਲਏ ਹਾਥ ਮਾਟਾ ਨਦੀ ਪੈਰਿ ਆਈ। ਕੋਊ ਨਾਹਿ ਜਾਨੈ ਤਿਨੀ ਬਾਤ ਪਾਈ। ੫।

ਭਯੋ ਪ੍ਰਾਤ ਲੈ ਕਾਚ ਮਾਟਾ ਸਿਧਾਯੋ। ਤਿਸੈ ਡਾਰਿ ਦੀਨੋ ਉਸੇ ਰਾਖਿ ਆਯੋ।
ਭਏ ਸੋਹਨੀ ਰੈਨਿ ਜਬ ਹੀ ਸਿਧਾਈ। ਵਹੈ ਮਾਟ ਲੈ ਕੇ ਛਕੀ ਪ੍ਰੇਮ ਆਈ। ੬।

ਜਦ ਉਸ ਨੇ ਦੋ ਤਿੰਨ ਵਾਰ ਕਿਹਾ ਅਤੇ ਉਸ ਉਤੇ ਬਹੁਤ ਰੀਝ ਗਿਆ। (ਤਾਂ ਇਸਤਰੀ ਨੇ) ਕਿਹਾ ਕਿ ਇਕ ਇਸਤਰੀ ਨੂੰ ਦੈਂਤ ਚੰਬੜਿਆ ਹੋਇਆ ਹੈ, (ਪਰ) ਤੂੰ ਉਸ ਨੂੰ ਦੂਰ ਨਹੀਂ ਕਰ ਸਕਦਾ। ੧੦।

ਤਦ ਉਸ ਨੇ ਇਕ ਜੰਤ੍ਰ ਲਿਖ ਲਿਆ ਅਤੇ ਲਿਖ ਕੇ ਉਸ ਦੇ ਹੱਥ ਵਿਚ ਦੇ ਦਿੱਤਾ (ਅਤੇ ਕਿਹਾ) ਕਿ ਜਿਸ ਨੂੰ (ਤੂੰ ਇਹ ਜੰਤ੍ਰ) ਇਕ ਵਾਰ ਵਿਖਾਏਂਗੀ, ਉਹ ਸੜ ਬਲ ਕੇ ਸੁਆਹ ਦਾ ਢੇਰ ਹੋ ਜਾਏਗਾ। ੧੧।

ਉਸ ਨੇ ਉਸ ਦੇ ਹੱਥੋਂ ਇਕ ਜੰਤ੍ਰ ਲਿਖਵਾਇਆ ਅਤੇ ਹੱਥ ਵਿਚ ਲੈ ਕੇ ਉਸ ਨੂੰ ਵਿਖਾ ਦਿੱਤਾ। ਜਦੋਂ ਉਹ ਜੰਤ੍ਰ ਦੈਂਤ ਨੇ ਵੇਖ ਲਿਆ (ਤਦ) ਉਹ ਸੜ ਕੇ ਸੁਆਹ ਦਾ ਢੇਰ ਹੋ ਗਿਆ। ੧੨।

ਦੌਹਰਾ

ਦੇਵਰਾਜ (ਇੰਦਰ) ਵੀ ਜਿਸ ਦੈਂਤ ਨੂੰ ਜਿਤ ਨ ਸਕਿਆ। ਉਸ ਨੂੰ ਇਸ ਇਸਤਰੀ ਨੇ ਛਲ ਨਾਲ ਜਮਲੋਕ ਭੇਜ ਦਿੱਤਾ। ੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੦੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੦੦। ੧੮੫੬। ਚਲਦਾ।

ਚੌਪਈ

ਰਾਵੀ (ਨਦੀ) ਦੇ ਕੰਢੇ ਉਤੇ ਇਕ ਜੱਟ ਰਹਿੰਦਾ ਸੀ, ਜਿਸ ਦਾ ਨਾਂ ਲੋਕੀਂ ਮੇਹੀਵਾਲ ਕਹਿੰਦੇ ਸਨ। ਉਸ ਨੂੰ ਵੇਖ ਕੇ ਸੋਹਣੀ (ਉਸ ਦੇ) ਵਸ ਵਿਚ ਹੋ ਗਈ ਅਤੇ ਉਸ ਉਤੇ ਰੀਝ ਕੇ ਆਸ਼ਕ ਹੋ ਗਈ। ੧।

ਜਦੋਂ ਸੂਰਜ ਡੁਬ ਜਾਂਦਾ, ਤਦੋਂ ਉਹ ਨਦੀ ਤਰ ਕੇ ਉਥੇ ਆ ਜਾਂਦੀ। ਉਹ ਘੜੇ ਨੂੰ ਛਾਤੀ ਹੇਠਾਂ ਕਰ ਕੇ ਚੰਗੀ ਤਰ੍ਹਾਂ ਪਕੜ ਲੈਂਦੀ ਅਤੇ ਛਿਣ ਵਿਚ (ਨਦੀ) ਤਰ ਕੇ ਪਾਰ ਹੋ ਜਾਂਦੀ। ੨।

ਇਕ ਦਿਨ ਜਦੋਂ ਉਹ ਉਠ ਕੇ ਤੁਰੀ ਤਾਂ ਸੁਤੇ ਪਏ ਭਰਾ ਨੇ ਉਸ ਨੂੰ ਵੇਖ ਲਿਆ। ਉਸ ਨੇ ਪਿਛੇ ਲਗ ਕੇ ਭੇਦ ਪਾਣਾ ਚਾਹਿਆ, ਪਰ ਸੋਹਣੀ ਨੂੰ (ਇਸ ਗੱਲ ਦਾ) ਪਤਾ ਨ ਚਲਿਆ। ੩।

ਭੁਜੰਗ ਛੰਦ

ਪ੍ਰੇਮ ਵਿਚ ਮਗਨ (ਉਹ) ਇਸਤਰੀ ਉਸ ਥਾਂ ਤੇ ਪਹੁੰਚੀ ਜਿਥੇ ਉਹ ਬ੍ਰਿਛ ਹੇਠਾਂ ਘੜਾ ਲੁਕਾ ਕੇ ਆਈ ਸੀ। ਉਸ (ਘੜੇ) ਨੂੰ ਹੱਥ ਵਿਚ ਲੈ ਕੇ ਉਹ ਪਾਣੀ ਵਿਚ ਵੜ ਗਈ ਅਤੇ ਉਸ (ਪ੍ਰੇਮੀ) ਨੂੰ ਜਾ ਕੇ ਮਿਲੀ। (ਉਸ ਦੇ ਭਰਾ ਨੇ) ਇਹ ਸਾਰਾ ਭੇਦ ਪਾ ਲਿਆ। ੪।

ਜਦੋਂ ਉਸ ਨੂੰ ਮਿਲ ਕੇ ਇਸਤਰੀ ਵਾਪਸ ਪਰਤੀ, ਤਾਂ ਉਸ ਦੀ ਪ੍ਰਭਾ ਬਹੁਤ ਜੋਤੀਮਾਨ ਸੀ ਮਾਨੋ ਅੱਗ (ਦੀ ਲਾਟ) ਹੋਵੇ। (ਉਹ) ਹੱਥ ਵਿਚ ਘੜਾ ਲੈ ਕੇ ਨਦੀ ਦੇ ਇਸ ਪਾਰ ਆ ਗਈ। (ਉਹ) ਸਮਝ ਰਹੀ ਸੀ ਕਿ ਉਸ ਦਾ ਭੇਦ ਕਿਸੇ ਨੇ ਨਹੀਂ ਪਾਇਆ। ੫।

ਸਵੇਰ ਹੁੰਦਿਆਂ ਹੀ (ਉਸ ਦਾ ਭਰਾ) ਕੱਚਾ ਘੜਾ ਲੈ ਕੇ (ਉਥੇ) ਗਿਆ। (ਉਸ ਨੇ ਪਹਿਲੇ ਨੂੰ ਪਰੇ) ਸੁਟ ਦਿੱਤਾ ਅਤੇ ਕੱਚਾ ਘੜਾ ਉਥੇ ਰਖ ਆਇਆ। ੬।

ਦੋਹਰਾ

ਅਧਿਕ ਜਬ ਸਚਿਤਾ ਤਰੀ ਮਾਟਿ ਗਯੋ ਤਬ ਛੂਟਿ।
ਭੁਬਕੀ ਲੇਤੇ ਤਨ ਗਯੋ ਪ੍ਰਾਨ ਬਹੁਰਿ ਗੇ ਛੂਟਿ। ੭।

ਚੌਪਈ

ਮੇਹੀਵਾਲ ਅਧਿਕ ਦੁਖ ਧਾਰਿਯੋ। ਕਹਾ ਸੋਹਨੀ ਰਹੀ ਬਿਚਾਰਿਯੋ।
ਨਦੀ ਬੀਚ ਖੋਜਤ ਬਹੁ ਭਯੋ। ਆਈ ਲਹਿਰ ਭੂਬਿ ਸੋ ਗਯੋ। ੮।

ਏਕ ਪੁਰਖ ਯਹ ਚਰਿਤ੍ਰ ਸੁਧਾਰਿਯੋ। ਮੇਹੀਵਾਲ ਸੋਹਨਿਯਹਿ ਮਾਰਿਯੋ।
ਕਾਚੇ ਘਟ ਵਾ ਕੋ ਦੈ ਬੋਰਿਯੋ। ਮੇਹੀਵਾਲ ਹੂੰ ਕੋ ਸਿਰ ਤੋਰਿਯੋ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੧। ੧੮੬੫। ਅਫਸ੍ਰੀ।

ਦੋਹਰਾ

ਅਵਧ ਪੁਰੀ ਭੀਤਰ ਬਸੈ ਅਜ ਸੁਤ ਦਸਰਥ ਰਾਵ।
ਦੀਨਨ ਕੀ ਰਛਾ ਕਰੈ ਰਾਖਤ ਸਭ ਕੋ ਭਾਵ। ੧।
ਦੈਤ ਦੇਵਤਨ ਕੋ ਬਨ੍ਯੋ ਏਕ ਦਿਵਸ ਸੰਗ੍ਰਾਮ।
ਬੋਲਿ ਪਠਾਯੋ ਇੰਦ੍ਰ ਨੈ ਲੈ ਦਸਰਥ ਕੋ ਨਾਮ। ੨।

ਚੌਪਈ

ਦੂਤਹਿ ਕਹਿਯੋ ਤੁਰਤ ਤੁਮ ਜੈਯਹੁ। ਸੈਨ ਸਹਿਤ ਦਸਰਥ ਕੈ ਲੁਯੈਯਹੁ।
ਗ੍ਰਿਹ ਕੇ ਸਕਲ ਕਾਮ ਤਜ ਆਵੈ। ਹਮਰੀ ਦਿਸਿ ਹੈ ਜੁਧ ਮਚਾਵੈ। ੩।

ਦੋਹਰਾ

ਦੂਤ ਸਤਕ੍ਰਿਤ ਜੋ ਪਠਿਯੋ ਸੋ ਦਸਰਥ ਪੈ ਆਇ।
ਜੋ ਤਾ ਸੋ ਸ੍ਵਾਮੀ ਕਹਿਯੋ ਸੋ ਤਿਹ ਕਹਿਯੋ ਸੁਨਾਇ। ੪।

ਚੌਪਈ

ਬਾਸਵ ਕਹਿਯੋ ਸੁ ਤਾਹਿ ਸੁਨਾਯੋ। ਸੋ ਸੁਨਿ ਭੇਦ ਕੇਕਈ ਪਾਯੋ।
ਚਲੇ ਚਲੇ ਰਹਿ ਹੋ ਤੋ ਰਹਿ ਹੋ। ਨਾਤਰ ਦੇਹ ਅਗਨਿ ਮੈ ਦਹਿ ਹੋ। ੫।

ਤ੍ਰਿਯ ਕੋ ਮੋਹ ਨ੍ਰਿਪਤਿ ਸੋ ਭਾਰੋ। ਤਿਹ ਸੰਗ ਲੈ ਉਹ ਓਰਿ ਪਧਾਰੋ।
ਬਾਲ ਕਹਿਯੋ ਸੇਵਾ ਤਵ ਕਰਿਹੋ। ਜੂਝੋ ਨਾਥ ਪਾਵਕਹਿ ਬਰਿਹੋ। ੬।

ਅਵਧ ਰਾਜ ਤਹ ਤੁਰਤ ਸਿਧਾਯੋ। ਸੁਰ ਅਸੁਰਨ ਜਹ ਜੁਧ ਮਚਾਯੋ।
ਬਜ੍ਜ ਬਾਨ ਬਿਛੁਆ ਜਹ ਬਰਥੈ। ਕੁਪਿ ਕੁਪਿ ਬੀਰ ਧਨੁਹਿਯਨ ਕਰਥੈ। ੭।

ਦੌਹਰਾ

(ਦੂਜੇ ਦਿਨ ਜਦੋਂ ਸੋਹਣੀ ਕੱਚਾ ਘੜਾ ਲੈ ਕੇ ਨਦੀ ਵਿਚ ਠਿਲ੍ਹੀ ਅਤੇ) ਜਦੋਂ ਕਾਫ਼ੀ ਨਦੀ ਤਰ ਲਈ ਤਾਂ ਕੱਚਾ ਘੜਾ ਖੁਰ ਗਿਆ। ਡੁਬਕੀਆਂ ਲੱਦਿਆਂ ਉਸ ਦਾ ਸ਼ਰੀਰ ਗਰਕ ਹੋ ਗਿਆ ਅਤੇ ਫਿਰ ਪ੍ਰਾਣ ਨਿਕਲ ਗਏ।੭।

ਚੌਪਈ

(ਉਡੀਕ ਉਡੀਕ ਕੇ) ਮੇਹੀਂਵਾਲ ਬਹੁਤ ਦੁਖੀ ਹੋਇਆ (ਅਤੇ ਸੋਚੀਂ ਪੈ ਗਿਆ ਕਿ) ਸੋਹਣੀ ਵਿਚਾਰੀ ਕਿਥੇ ਰਹਿ ਗਈ ਹੈ। (ਉਹ ਉਸ ਨੂੰ) ਨਦੀ ਵਿਚ ਬਹੁਤ ਖੋਜਦਾ ਰਿਹਾ (ਪਰ ਇਸੇ ਦੌਰਾਨ ਇਕ) ਲਹਿਰ ਆਈ ਅਤੇ ਉਹ ਵੀ ਡੁਬ ਗਿਆ।੮।

ਇਕ ਪੁਰਸ਼ ਨੇ ਇਹ ਚਰਿਤ੍ਰ ਕੀਤਾ ਅਤੇ ਮੇਹੀਂਵਾਲ ਅਤੇ ਸੋਹਣੀ ਨੂੰ ਮਾਰ ਦਿੱਤਾ। ਉਸ ਨੂੰ ਕੱਚਾ ਘੜਾ ਦੇ ਕੇ ਡਬੋ ਦਿੱਤਾ ਅਤੇ ਮੇਹੀਂਵਾਲ ਦਾ ਸਿਰ ਵੀ ਪਾੜ ਦਿੱਤਾ।੯।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਇਕ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੦੧। ੧੮੬੫। ਚਲਦਾ।*

ਦੌਹਰਾ

(ਰਾਜਾ) ਅਜ ਦਾ ਪੁੱਤਰ ਦਸ਼ਰਥ ਰਾਜਾ ਅਵਧਪੁਰੀ (ਅਯੁਧਿਆ) ਵਿਚ ਵਸਦਾ ਸੀ। (ਉਹ) ਗਰੀਬਾਂ (ਨਿਤਾਣਿਆਂ) ਦੀ ਰਖਿਆ ਕਰਦਾ ਸੀ ਅਤੇ ਸਭ ਪ੍ਰਤਿ ਪ੍ਰੇਮ ਭਾਵ ਪਾਲਦਾ ਸੀ।੧। ਇਕ ਵਾਰ ਦੌਤਾਂ ਅਤੇ ਦੇਵਤਿਆਂ ਵਿਚ ਲੜਾਈ ਸ਼ੁਰੂ ਹੋ ਗਈ ਅਤੇ ਇੰਦਰ ਨੇ ਦਸ਼ਰਥ ਰਾਜੇ ਦਾ ਨਾਂ ਲੈ ਕੇ (ਸਹਾਇਤਾ ਲਈ) ਬੁਲਾ ਭੇਜਿਆ।੨।

ਚੌਪਈ

(ਇੰਦਰ ਨੇ) ਦੂਤ ਨੂੰ ਕਿਹਾ ਕਿ ਤੂੰ ਤੁਰਤ ਜਾ ਅਤੇ ਸੈਨਾ ਸਹਿਤ ਦਸ਼ਰਥ ਨੂੰ ਲੈ ਆ। (ਉਹ) ਘਰ ਦੇ ਸਾਰੇ ਕੰਮ ਛੱਡ ਕੇ ਆ ਜਾਵੇ ਅਤੇ ਸਾਡੇ ਵਲੋਂ ਹੋ ਕੇ ਯੁੱਧ ਕਰੇ।੩।

ਦੌਹਰਾ

ਇੰਦਰ ਨੇ ਜੋ ਦੂਤ ਭੇਜਿਆ ਸੀ, ਉਸ ਨੇ ਦਸ਼ਰਥ ਕੋਲ ਆ ਕੇ ਉਸ ਨੂੰ ਜੋ ਕੁਝ ਸੁਆਮੀ (ਇੰਦਰ) ਨੇ ਕਿਹਾ ਸੀ, ਕਹਿ ਦਿੱਤਾ।੪।

ਚੌਪਈ

ਇੰਦਰ ('ਬਾਸਵ') ਨੇ ਜੋ ਕਿਹਾ ਸੀ, ਉਹ ਉਸ (ਦਸ਼ਰਥ) ਨੂੰ ਸੁਣਾ ਦਿੱਤਾ। ਉਸ ਨੂੰ ਸੁਣ ਕੇ ਕੈਕਈ ਵਿਚਲੀ ਗੱਲ ਸਮਝ ਲਈ। (ਕੈਕਈ ਨੇ ਦਸ਼ਰਥ ਨੂੰ ਕਿਹਾ ਕਿ ਜੇ ਤੁਸੀਂ) ਚਲੋਗੇ ਤਾਂ ਨਾਲ ਚਲਾਂਗੀ, ਜੇ ਰਹੋਗੇ ਤਾਂ ਰਹਾਂਗੀ। (ਜੇ ਤੁਸੀਂ ਮੈਨੂੰ ਇਸ ਤਰ੍ਹਾਂ ਨਹੀਂ ਕਰਨ ਦਿਓਗੇ ਤਾਂ ਮੈਂ) ਆਪਣੀ ਦੇਹ ਅਗਨੀ ਵਿਚ ਸਾੜ ਦਿਆਂਗੀ। ੫।

ਕੈਕਈ ਦਾ ਰਾਜੇ ਨਾਲ ਬਹੁਤ ਪ੍ਰੇਮ ਸੀ। ਉਸ ਨੂੰ ਨਾਲ ਲੈ ਕੇ (ਰਾਜਾ) ਉਥੇ (ਰਣ-ਭੂਮੀ ਵਿਚ) ਚਲਾ ਗਿਆ। ਕੈਕਈ ਨੇ ਕਿਹਾ ਕਿ (ਮੈਂ) ਤੁਹਾਡੀ ਸੇਵਾ ਕਰਾਂਗੀ। ਹੇ ਨਾਥ! ਜੇ ਤੁਸੀਂ ਮਾਰੇ ਗਏ ਤਾਂ (ਮੈਂ) ਨਾਲ ਹੀ ਅੱਗ ਵਿਚ ਸੜ ਜਾਵਾਂਗੀ। ੬।

ਅਯੁਧਿਆ ਦਾ ਰਾਜਾ ਉਥੋਂ ਲਈ ਤੁਰਤ ਚਲ ਪਿਆ ਜਿਥੇ ਦੇਵ-ਅਸੁਰ ਸੰਗ੍ਰਾਮ ਮਚਿਆ ਹੋਇਆ ਸੀ, ਜਿਥੇ ਬਜ੍ਞ ਵਰਗੇ ਬਾਣਾਂ ਅਤੇ ਬਿਛੂ (ਵਰਗੇ ਪੇਸ਼ਕਬਜ਼ਾਂ) ਦੀ ਬਰਖਾ ਹੋ ਰਹੀ ਸੀ ਅਤੇ ਕ੍ਰੋਧਿਤ ਹੋ ਕੇ ਯੁੱਧਵੀਰ ਕਮਾਨਾਂ ਖਿਚ ਰਹੇ ਸਨ।੭।

ਭੁਜੰਗ ਛੰਦ

ਬਧੇ ਗੋਲ ਗਾੜੇ ਚਲਿਯੋ ਬਜ੍ਯਾਰੀ। ਬਜੈ ਦੇਵ ਦਾਨਵ ਜਹਾ ਹੀ ਹਕਾਰੀ।
ਗਜੈ ਕੋਟਿ ਜੋਧਾ ਮਹਾ ਕੋਪ ਕੈਕੈ। ਪਰੈ ਆਨਿ ਕੈ ਬਾਢਵਾਰੀਨ ਲੈਕੈ। ੮।

ਭਜੇ ਦੇਵ ਦਾਨੋਅਨਿ ਬਾਨ ਮਾਰੇ। ਚਲੇ ਛਾਡਿ ਕੈ ਇੰਦਰ ਕੇ ਬੀਰ ਭਾਰੇ।
ਰਹਿਯੋ ਏਕ ਠਾਢੇ ਤਹਾ ਬਜ੍ਯਾਰੀ। ਪਰਿਯੋ ਤਾਹਿ ਸੋ ਰਾਵ ਤਹਿ ਮਾਰ ਮਾਰੀ। ੯।

ਇਤੈ ਇੰਦ੍ਰ ਰਾਜਾ ਉਤੈ ਦੈਤ ਭਾਰੇ। ਹਟੇ ਨ ਹਠੀਲੇ ਮਹਾ ਰੋਹ ਵਾਰੇ।
ਲਯੋ ਘੋਰਿ ਤਾ ਕੋ ਚਹੂੰ ਓਰ ਐਸੇ। ਮਨੋ ਪਵਨ ਉਠੈ ਘਟਾ ਘੋਰ ਜੈਸੇ। ੧੦।

ਪਰੀ ਦੇਵ ਦਾਵਾਨ ਕੀ ਮਾਰਿ ਭਾਰੀ। ਹਠਿਯੋ ਏਕ ਹਾਠੇ ਤਹਾ ਛਤ੍ਰਧਾਰੀ।
ਅਜ੍ਯਾਨੰਦ ਜੂ ਕੋ ਸਤੋ ਲੋਕ ਜਾਨੈ। ਪਰੇ ਆਨਿ ਸੋਊ ਮਹਾ ਰੋਸ ਠਾਨੈ। ੧੧।

ਮਹਾ ਕੋਪ ਕੈ ਕੈ ਹਠੀ ਦੈਤ ਢੂਕੇ। ਫਿਰੇ ਆਨਿ ਚਾਰੇ ਦਿਸਾ ਰਾਵ ਜੂ ਕੇ।
ਮਹਾ ਬਜ੍ਯ ਬਾਨਾਨ ਕੈ ਘਾਇ ਮਾਰੈ। ਬਲੀ ਮਾਰ ਹੀ ਮਾਰਿ ਐਸੇ ਪੁਕਾਰੈ। ੧੨।

ਹਟੇ ਨ ਹਠੀਲੇ ਹਠੇ ਐਠਿਯਾਰੇ। ਮੰਡੇ ਕੋਪ ਕੈ ਕੈ ਮਹਾਬੀਰ ਮਾਰੇ।
ਚਹੂੰ ਓਰ ਬਾਦਿਤ੍ਰ ਆਨੇਕ ਬਾਜੈ। ਉਠਿਯੋ ਰਾਗ ਮਾਰੂ ਮਹਾ ਸੂਰ ਗਾਜੈ। ੧੩।

ਕਿਤੇ ਹਾਕ ਮਾਰੇ ਕਿਤੇ ਬਾਕ ਦਾਬੇ। ਕਿਤੇ ਢਾਲ ਢਾਹੇ ਕਿਤੇ ਦਾੜ ਚਾਬੇ।
ਕਿਤੇ ਬਾਕ ਸੋ ਹਲ ਹਲੇ ਬੀਰ ਭਾਰੀ। ਕਿਤੇ ਜੁਝਿ ਜੋਧਾ ਗਏ ਛਤ੍ਰਧਾਰੀ। ੧੪।

ਦੌਹਰਾ

ਅਸੁਰਨ ਕੀ ਸੈਨਾ ਹੁਤੇ ਅਸੁਰ ਨਿਕਸਿਯੋ ਏਕ।
ਸੂਤ ਸੰਘਾਰਿ ਅਜ ਨੰਦ ਕੋ ਮਾਰੇ ਬਿਸਿਖ ਅਨੇਕ। ੧੫।

ਚੌਪਈ

ਭਰਥ ਮਾਤ ਐਸੇ ਸੁਨਿ ਪਾਯੋ। ਕਾਮ ਸੂਤਿ ਅਜਿ ਸੂਤ ਕੋ ਆਯੋ।
ਆਪਨ ਭੇਖ ਸੁਭਟ ਕੇ ਧਰਿਯੋ। ਜਾਇ ਸੂਤ ਪਨ ਨ੍ਰਿਪ ਕੇ ਕਰਿਯੋ। ੧੬।

ਸ੍ਰਯੰਦਨ ਐਸੀ ਭਾਤਿ ਧਵਾਵੈ। ਨ੍ਰਿਪ ਕੋ ਬਾਨ ਨ ਲਾਗਨ ਪਾਵੈ।
ਜਾਯੋ ਚਾਹਤ ਅਜਿ ਸੂਤ ਜਹਾ। ਲੈ ਅਬਲਾ ਪਹੁਚਾਵੈ ਤਹਾ। ੧੭।

ਭੁਜੰਗ ਛੰਦ

ਬਜ੍ਜਧਾਰੀ (ਇੰਦਰ) ਆਪਣੀ ਸੈਨਾ ਇਕੱਠੀ ਕਰ ਕੇ ਉਥੋਂ ਨੂੰ ਚਲਿਆ ਜਿਥੇ ਦੇਵਤੇ ਅਤੇ ਦੈਂਤ ਇਕ ਦੂਜੇ ਨੂੰ ਵੰਗਾਰ ਰਹੇ ਸਨ। ਅਤਿ ਕ੍ਰੋਧਵਾਨ ਹੋ ਕੇ ਸੂਰਮੇ ਗਜ ਰਹੇ ਸਨ ਅਤੇ ਤਲਵਾਰਾਂ ਲੈ ਕੇ ਇਕ ਦੂਜੇ ਉਤੇ ਆ ਕੇ ਪੈ ਰਹੇ ਸਨ।੮।

ਦੈਂਤਾਂ ਦੀ ਫੌਜ ਦੇ ਬਾਣਾਂ ਦੀ ਮਾਰ ਕਰ ਕੇ ਦੇਵਤੇ ਭਜ ਗਏ ਅਤੇ ਇੰਦਰ ਦੇ ਵੱਡੇ ਸੂਰਮੇ (ਯੁੱਧ-ਭੂਮੀ ਤੋਂ) ਖਿਸਕ ਚਲੇ। ਉਥੇ ਕੇਵਲ ਇਕ ਇੰਦਰ ('ਬਜ੍ਜਧਾਰੀ') ਰਹਿ ਗਿਆ। ਉਸ ਨਾਲ ਹੀ ਖੂਬ ਯੁੱਧ ਹੋਇਆ ਅਤੇ ਰਾਜੇ (ਦਸ਼ਰਥ) ਨੇ ਵੀ ਬਹੁਤ ਲੜਾਈ ਕੀਤੀ।੯।

ਇਧਰ ਇੰਦਰ ਅਤੇ ਰਾਜਾ (ਦਸ਼ਰਥ) ਸੀ ਅਤੇ ਉਧਰ ਤਕੜੇ ਦੈਂਤ ਸਨ। ਮਹਾਨ ਕ੍ਰੋਧਿਤ ਹੋਏ ਹਠੀ ਯੋਧੇ ਟਲਦੇ ਨਹੀਂ ਸਨ। ਉਨ੍ਹਾਂ ਨੂੰ ਚੌਹਾਂ ਪਾਸਿਆਂ ਤੋਂ ਇਸ ਤਰ੍ਹਾਂ ਘੇਰ ਲਿਆ ਮਾਨੋ ਪਵਨ ਦੇ ਵਗਣ ਨਾਲ ਕਾਲੀਆਂ ਘਟਾਵਾਂ ਘਿਰ ਆਈਆਂ ਹੋਣ।੧੦।

ਦੇਵਤਿਆਂ ਅਤੇ ਦੈਂਤਾਂ ਦੀ ਗਹਿਗਚ ਲੜਾਈ ਹੋਈ। ਉਥੇ ਇਕ ਛਤ੍ਰਧਾਰੀ ਸੂਰਮਾ ਡਟਿਆ ਹੋਇਆ ਸੀ। (ਉਸ) ਅਜ ਦੇ ਪੁੱਤਰ ਨੂੰ ਸੱਤੇ ਲੋਕ ਜਾਣਦੇ ਸਨ। (ਦੈਂਤ) ਸੂਰਮੇ ਉਸ ਉਤੇ ਕ੍ਰੋਧਿਤ ਹੋ ਕੇ ਆ ਪਏ।੧੧।

ਹਠੀਲੇ ਦੈਂਤ ਬਹੁਤ ਕ੍ਰੋਧ ਕਰ ਕੇ ਨੇੜੇ ਢੁਕ ਗਏ ਅਤੇ ਰਾਜੇ (ਦਸ਼ਰਥ) ਨੂੰ ਚੌਹਾਂ ਪਾਸਿਆਂ ਤੋਂ ਘੇਰ ਲਿਆ। ਬਜ੍ਜ ਵਰਗੇ ਬਾਣਾਂ ਦੇ ਪ੍ਰਹਾਰ ਕਰ ਰਹੇ ਸਨ ਅਤੇ ਬਲੀ (ਦੈਂਤ) 'ਮਾਰੋ-ਮਾਰੋ' ਇਸ ਤਰ੍ਹਾਂ ਪੁਕਾਰ ਰਹੇ ਸਨ।੧੨।

ਆਕੜ ਵਾਲੇ ਹਠੀਲੇ ਸੂਰਮੇ ਪਿਛੇ ਨ ਹਟੇ ਅਤੇ ਮਹਾਨ ਕ੍ਰੋਧਵਾਨ ਹੋਏ ਸੂਰਮੇ ਮਾਰੇ ਜਾਣ ਲਗੇ। ਚੌਹਾਂ ਪਾਸਿਆਂ ਤੋਂ ਅਨੇਕ ਜੰਗੀ ਵਾਜੇ ਵਜਣ ਲਗੇ। ਮਾਰੂ ਧੁਨ ਗੂੰਜਣ ਲਗੀ ਅਤੇ ਵੱਡੇ ਸੂਰਮੇ ਗੱਜਣ ਲਗੇ।੧੩।

ਕਿਤਨਿਆਂ ਨੂੰ ਵੰਗਾਰ ਕੇ ਮਾਰ ਦਿੱਤਾ ਅਤੇ ਕਿਤਨਿਆਂ ਨੂੰ ਡਰ ('ਬਾਕ') ਨਾਲ ਦਬਾ ਦਿੱਤਾ, ਕਿਤਨਿਆਂ ਨੂੰ ਢਾਲਾਂ ਨਾਲ ਢਾਹ ਦਿੱਤਾ ਅਤੇ ਕਿਤਨਿਆਂ ਨੂੰ ਦਾੜ੍ਹਾਂ ਨਾਲ ਚਬਾ ਸੁਟਿਆ। ਕਿਤਨੇ ਹੀ ਸੂਰਮੇ ਬੋਲਾਂ ਨਾਲ ਹੱਲਾ-ਗੁੱਲਾ ਕਰਦੇ ਰਹੇ ਅਤੇ ਕਿਤਨੇ ਹੀ ਛਤ੍ਰਧਾਰੀ ਯੋਧਾ (ਰਣ-ਭੂਮੀ ਵਿਚ) ਜੂਝ ਮਰੇ।੧੪।

ਦੌਹਰਾ

ਦੈਂਤਾਂ ਦੀ ਸੈਨਾ ਵਿਚੋਂ ਇਕ (ਬਲਵਾਨ) ਦੈਂਤ ਨਿਕਲਿਆ ਅਤੇ ਬਹੁਤ ਤੀਰ ਮਾਰ ਕੇ ਉਸ ਨੇ ਦਸ਼ਰਥ ਦਾ ਰਥਵਾਨ ਮਾਰ ਦਿੱਤਾ।੧੫।

ਚੌਪਈ

ਜਦੋਂ ਭਰਤ ਦੀ ਮਾਤਾ (ਕੈਕਈ) ਨੇ ਇਹ ਸੁਣਿਆ ਕਿ ਅਜ ਦੇ ਪੁੱਤਰ (ਦਸ਼ਰਥ) ਦਾ ਰਥਵਾਨ ਮਾਰਿਆ ਗਿਆ ਹੈ ਤਾਂ ਉਸ ਨੇ ਖੁਦ ਸੂਰਮੇ ਦਾ ਭੇਸ ਧਾਰਨ ਕੀਤਾ ਅਤੇ ਰਾਜੇ ਦੀ ਰਥਵਾਨ ਜਾ ਬਣੀ।੧੬।

ਉਸ ਨੇ ਅਜਿਹੇ ਢੰਗ ਨਾਲ ਰਥ ਚਲਾਇਆ ਕਿ ਰਾਜੇ ਨੂੰ (ਵੈਰੀ ਦਾ) ਕੋਈ ਤੀਰ ਵੀ ਲਗ ਨ ਸਕਿਆ। ਜਿਥੇ ਵੀ ਦਸ਼ਰਥ ਜਾਣਾ ਚਾਹੁੰਦਾ ਸੀ, ਉਥੇ ਹੀ ਕੈਕਈ ਲੈ ਕੇ ਪਹੁੰਚਾ ਦਿੰਦੀ ਸੀ।੧੭।

ਐਸੇ ਅਬਲਾ ਰਬਹਿ ਧਵਾਵੈ। ਜਹੁ ਪਹੁਚੈ ਤਾ ਕੋ ਨ੍ਰਿਪ ਘਾਵੈ।
ਉਡੀ ਧੂਰਿ ਲਗੀ ਅਸਮਾਨਾ। ਅਸਿ ਚਮਕੈ ਬਿਜੁਰੀ ਪਰਮਾਨਾ। ੧੮।

ਤਿਲੁ ਤਿਲੁ ਟੂਕ ਏਕ ਕਰਿ ਮਾਰੇ। ਏਕ ਬੀਰ ਕਟਿ ਤੈ ਕਟਿ ਡਾਰੇ।
ਦਸਰਬ ਅਧਿਕ ਕੋਪ ਕਰਿ ਗਾਜਿਯੋ। ਰਨ ਮੈ ਰਾਗ ਮਾਰੂਆ ਬਾਜਿਯੋ। ੧੯।

ਦੋਹਰਾ

ਸੰਖ ਨਫੀਰੀ ਕਾਨੂਰੇ ਤੁਰਹੀ ਭੇਰ ਅਪਾਰ।
ਮੁਚੰਗ ਸਨਾਈ ਡੁਗਡੁਗੀ ਡਵਰੂ ਢੋਲ ਹਜਾਰ। ੨੦।

ਭੁਜੰਗ ਛੰਦ

ਚਲੇ ਭਾਜਿ ਲੋਡੀ ਸੁ ਜੋਧਾ ਗਰਜੈ। ਮਹਾ ਭੇਰ ਭਾਰੀਨ ਸੋ ਨਾਦ ਬਜੈ।
ਪਰੀ ਆਨਿ ਭੂਤਾਨ ਕੀ ਭੀਰ ਭਾਰੀ। ਮੰਡੇ ਕੋਪ ਕੈ ਕੈ ਬਡੇ ਛਤ੍ਰ ਧਾਰੀ। ੨੧।

ਦਿਪੈ ਹਾਥ ਮੈ ਕੋਟਿ ਕਾਢੀ ਕ੍ਰਿਪਾਨੈ। ਗਿਰੈ ਭੂਮਿ ਮੈ ਭੂਮਿ ਜੋਧਾ ਜੁਆਨੈ।
ਪਰੀ ਆਨਿ ਬੀਰਾਨ ਕੀ ਭੀਰ ਭਾਰੀ। ਬਹੈ ਸਸਤ੍ਰ ਔਰ ਅਸਤ੍ਰ ਕਾਤੀ ਕਟਾਰੀ। ੨੨।

ਬਜੈ ਸਾਰ ਭਾਰੇ ਕਿਤੇ ਹੀ ਪਰਾਏ। ਕਿਤੇ ਚੁੰਗ ਬਾਧੇ ਚਲੇ ਖੇਤ ਆਏ।
ਪਰੀ ਬਾਨ ਗੋਲਾਨ ਕੀ ਮਾਰਿ ਐਸੀ। ਮਨੋ ਕ੍ਰਾਰ ਕੇ ਮੇਘ ਕੀ ਬ੍ਰਿਸਟਿ ਜੈਸੀ। ੨੩।

ਪਰੀ ਮਾਰਿ ਭਾਰੀ ਮਚਿਯੋ ਲੋਹ ਗਾਢੇ। ਅਹਿਲਾਦ ਜੋਧਾਨ ਕੈ ਚਿਤ ਬਾਢੇ।
ਕਹੂੰ ਭੂਤ ਔ ਪ੍ਰੇਤ ਨਾਚੈ ਰੁ ਗਾਵੈ। ਕਹੂੰ ਜੋਗਿਨੀ ਪੀਤ ਲੋਹੁ ਸੁਹਾਵੈ। ੨੪।

ਕਹੂੰ ਬੀਰ ਬੈਤਲਾ ਬਾਂਕੇ ਬਿਹਾਰੈ। ਕਹੂੰ ਬੀਰ ਬੀਰਾਨ ਕੇ ਮਾਰਿ ਡਾਰੈ।
ਕਿਤੇ ਬਾਨ ਲੈ ਸੂਰ ਕੰਮਾਨ ਐਚੈ। ਕਿਤੇ ਘੋਚਿ ਜੋਧਾਨ ਕੇ ਕੇਸ ਖੈਚੈ। ੨੫।

ਕਹੂੰ ਪਾਰਬਤੀ ਮੁਡ ਮਾਲਾ ਬਨਾਵੈ। ਕਹੂੰ ਰਾਗ ਮਾਰੂ ਮਹਾ ਰੁਦ੍ਰ ਗਾਵੈ।
ਕਹੂੰ ਕੋਪ ਕੈ ਡਾਕਨੀ ਹਾਕ ਮਾਰੈ। ਗਏ ਜੂਝਿ ਜੋਧਾ ਬਿਨਾ ਹੀ ਸੰਘਾਰੈ। ੨੬।

ਕਹੂੰ ਦੁੰਦਭੀ ਢੋਲ ਸਹਨਾਇ ਬਜੈ। ਮਹਾ ਕੋਪ ਕੈ ਸੂਰ ਕੇਤੇ ਗਰਜੈ।
ਪਰੇ ਕੰਠ ਫਾਸੀ ਕਿਤੇ ਬੀਰ ਮੁਏ। ਤਨ ਤ੍ਰਯਾਗ ਗਾਮੀ ਸੁ ਬੈਕੁੰਠ ਹੂਏ। ੨੭।

ਕਿਤੇ ਖੇਤ ਮੈ ਦੇਵ ਦੇਵਾਰਿ ਮਾਰੇ। ਕਿਤੇ ਪ੍ਰਾਨ ਸੁਰ ਲੋਕ ਤਜਿ ਕੈ ਬਿਹਾਰੇ।
ਕਿਤੇ ਘਾਇ ਲਾਗੇ ਮਹਾਬੀਰ ਭੂਮੈ। ਮਨੋ ਪਾਨਿ ਕੈ ਭੰਗ ਮਾਲੰਗ ਘੂਮੈ। ੨੮।

ਕੈਕਈ ਇਸ ਤਰ੍ਹਾਂ ਰਬ ਚਲਾਉਂਦੀ ਸੀ ਕਿ ਜਿਥੇ ਰਾਜਾ ਚਾਹੁੰਦਾ ਉਥੇ (ਵੈਰੀ ਨੂੰ) ਮਾਰ ਦਿੰਦਾ। (ਰਣਭੂਮੀ ਦੀ) ਧੂੜ ਉਡ ਕੇ ਆਕਾਸ਼ ਨੂੰ ਛੋਹ ਰਹੀ ਸੀ ਅਤੇ ਤਲਵਾਰਾਂ ਬਿਜਲੀ ਵਾਂਗ ਚਮਕ ਰਹੀਆਂ ਸਨ। ੧੮।

ਇਕਨਾਂ ਨੂੰ (ਰਾਜੇ ਨੇ) ਪੁਰਜਾ ਪੁਰਜਾ ਕਰ ਕੇ ਮਾਰ ਦਿੱਤਾ ਅਤੇ ਇਕਨਾਂ ਨੂੰ ਲਕ ਤੋਂ ਕਟ ਕੇ ਮਾਰ ਦਿੱਤਾ। ਰਾਜਾ ਦਸਰਥ ਬਹੁਤ ਕ੍ਰੋਧਵਾਨ ਹੋ ਕੇ ਗਜਿਆ ਅਤੇ ਯੁੱਧ-ਭੂਮੀ ਵਿਚ ਮਾਰੂ ਰਾਗ ਵਜਿਆ। ੧੯।

ਦੌਹਰਾ

ਯੁੱਧ-ਭੂਮੀ ਵਿਚ ਅਣਗਿਣਤ ਸੰਖ, ਨਫੀਰੀ, ਕਾਨਰੇ, ਤੁਰਹੀ, ਭੇਰ (ਵਜ ਰਹੇ ਸਨ) ਅਤੇ ਹਜ਼ਾਰਾਂ ਮੁਚੰਗ, ਸਨਾਈ, ਡੁਗਡੁਗੀ, ਡੋਰੂ ਅਤੇ ਢੋਲ (ਧੁਨਾਂ ਕਢ ਰਹੇ ਸਨ)। ੨੦।

ਭੁਜੰਗ ਛੰਦ

ਯੋਧਿਆਂ ਦੀ ਗਰਜ ਸੁਣ ਕੇ ਬੁਜਦਿਲ ਭਜ ਰਹੇ ਹਨ ਅਤੇ ਡਰਾਉਣੀ ਆਵਾਜ਼ ਵਿਚ ਵੱਡੀਆਂ ਭੇਰਾਂ ਵਜ ਰਹੀਆਂ ਹਨ। ਉਥੇ ਭੂਤਾਂ ਦੀ ਬਹੁਤ ਭੀੜ ਲਗ ਗਈ ਹੈ ਅਤੇ ਵੱਡੇ ਛਤ੍ਰਧਾਰੀ ਕ੍ਰੋਧ ਨਾਲ ਭਰੇ ਡਟੇ ਹੋਏ ਹਨ। ੨੧।

ਹੱਥਾਂ ਵਿਚ ਕਰੋੜਾਂ ਕ੍ਰਿਪਾਨਾਂ ਕਵੀਆਂ ਹੋਈਆਂ ਦਿਸ ਰਹੀਆਂ ਹਨ ਅਤੇ ਵੱਡੇ ਜੁਆਨ ਸੂਰਮੇ ਯੁੱਧ-ਭੂਮੀ ਵਿਚ ਡਿਗ ਰਹੇ ਹਨ। ਸੂਰਮਿਆਂ ਉਤੇ ਭਾਰੀ ਭੀੜ ਆਣ ਬਣੀ ਹੈ ਅਤੇ ਅਸਤ੍ਰ, ਸ਼ਸਤ੍ਰ, ਕਾਤੀਆਂ ਅਤੇ ਕਟਾਰੀਆਂ ਚਲ ਰਹੀਆਂ ਹਨ। ੨੨।

ਬਹੁਤ ਹੀ ਲੋਹਾ ਖੜਕਿਆ ਹੈ, ਕਿਤਨੇ ਹੀ ਡਿਗ ਪਏ ਹਨ (ਜਾਂ ਭਜ ਗਏ ਹਨ)। ਕਿਤਨੇ ਹੀ ਯੁੱਧ-ਭੂਮੀ ਵਿਚ ਟੋਲੇ ਬਣਾ ਕੇ ਆਏ ਹਨ। ਗੋਲਿਆਂ ਅਤੇ ਬਾਣਾਂ ਦੀ ਅਜਿਹੀ ਮਾਰ ਪਈ ਹੈ ਮਾਨੋ ਅਸੂ ਦੇ ਮਹੀਨੇ ਦੇ ਬਦਲਾਂ ਦੀ ਬਰਖਾ ਵਰਗੀ ਹੋਵੇ। ੨੩।

ਬਹੁਤ ਮਾਰ ਮਚੀ ਹੈ ਅਤੇ ਖੂਬ ਲੋਹਾ ਖੜਕਿਆ ਹੈ (ਅਰਥਾਤ-- ਸ਼ਸਤ੍ਰਾਂ ਨਾਲ ਸ਼ਸਤ੍ਰ ਵਜੇ ਹਨ) ਜਿਸ ਕਰ ਕੇ ਯੋਧਿਆਂ ਦੇ ਮਨ ਪ੍ਰਸੰਨ ਹੋਏ ਹਨ। ਕਿਤੇ ਭੂਤ ਅਤੇ ਪ੍ਰੇਤ ਨਚ ਅਤੇ ਗਾ ਰਹੇ ਹਨ ਅਤੇ ਕਿਤੇ ਜੋਗਣਾਂ ਲਹੂ ਪੀਂਦੀਆਂ ਦਿਸ ਰਹੀਆਂ ਹਨ। ੨੪।

ਕਿਤੇ ਬਾਂਕੇ ਬੀਰ ਬੈਤਾਲ ਵਿਚਰ ਰਹੇ ਹਨ ਅਤੇ ਕਿਤੇ ਸੂਰਮੇ ਸੂਰਮਿਆਂ ਨੂੰ ਮਾਰ ਕੇ ਸੁਟ ਰਹੇ ਹਨ। ਕਿਤੇ ਸੂਰਮੇ ਕਮਾਨਾਂ ਖਿਚ ਕੇ ਬਾਣ ਚਲਾ ਰਹੇ ਹਨ ਅਤੇ ਕਿਤੇ ਯੋਧਿਆਂ ਨੂੰ ਕੇਸਾਂ ਤੋਂ ਪਕੜ ਕੇ ਘਸੀਟ ਰਹੇ ਹਨ। ੨੫।

ਕਿਤੇ ਪਾਰਬਤੀ ਸਿਰਾਂ ਦੀ ਮਾਲਾ ਪਰੇ ਰਹੀ ਹੈ, ਕਿਤੇ ਮਹਾ ਰੁਦ੍ਰ ਮਾਰੂ ਰਾਗ ਗਾ ਰਿਹਾ ਹੈ। ਕਿਤੇ ਕ੍ਰੋਧਿਤ ਹੋ ਕੇ ਡਾਕਣੀਆਂ ਡਕਾਰ ਰਹੀਆਂ ਹਨ। ਕਿਤੇ ਬਿਨਾ ਮਾਰਿਆਂ ਹੀ ਯੋਧੇ ਮਾਰੇ ਗਏ ਹਨ। ੨੬।

ਕਿਤੇ ਦੁੰਦਭੀ, ਢੋਲ ਅਤੇ ਸ਼ਹਿਨਾਈਆਂ ਵਜ ਰਹੀਆਂ ਹਨ ਅਤੇ ਕਿਤਨੇ ਹੀ ਯੋਧੇ ਕ੍ਰੋਧਵਾਨ ਹੋ ਕੇ ਗਜ ਰਹੇ ਹਨ। ਕਿਤਨੇ ਹੀ ਸੂਰਮੇ ਗੱਲ ਵਿਚ ਫਾਹੀ ਪੈਣ ਕਾਰਨ ਮਰ ਗਏ ਹਨ ਅਤੇ ਸ਼ਰੀਰ ਨੂੰ ਛੱਡ ਕੇ ਸਵਰਗ ਨੂੰ ਚਲੇ ਗਏ ਹਨ। ੨੭।

ਦੇਵਤਿਆਂ ਨੇ ਕਿਤਨੇ ਹੀ ਦੈਂਤ ਯੁੱਧ-ਭੂਮੀ ਵਿਚ ਮਾਰ ਦਿੱਤੇ ਹਨ ਅਤੇ ਕਿਤਨੇ ਹੀ ਪ੍ਰਾਣ ਤਿਆਗ ਕੇ ਸੂਰ-ਲੋਕ ਵਿਚ ਵਿਚਰ ਰਹੇ ਹਨ। ਕਿਤਨੇ ਹੀ ਸੂਰਮੇ ਘਾਓ ਲਗਣ ਕਾਰਨ ਝੁੰਮ ਰਹੇ ਹਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਮਲੰਗ ਲੋਕ ਭੰਗ ਪੀ ਕੇ ਘੁੰਮ ਰਹੇ ਹੋਣ। ੨੮।

ਬਲੀ ਮਾਰ ਹੀ ਮਾਰਿ ਕੈ ਕੈ ਪਧਾਰੇ। ਹਨੇ ਛਤ੍ਰਧਾਰੀ ਮਹਾ ਐਠਿਯਾਰੇ।
ਕਈ ਕੋਟਿ ਪਤ੍ਰੀ ਤਿਸੀ ਠੌਰ ਛੂਟੇ। ਉਡੇ ਛਿਪ੍ਰ ਸੋ ਪਤ੍ਰ ਸੇ ਛਤ੍ਰ ਟੂਟੇ। ੨੯।

ਮਚਿਯੋ ਜੁਧ ਗਾੜੋ ਮੰਡੋ ਬੀਰ ਭਾਰੇ। ਚਹੂੰ ਓਰ ਕੇ ਕੋਪ ਕੈ ਕੈ ਹਕਾਰੇ।
ਹੂਏ ਪਾਕ ਸਾਹੀਦ ਜੰਗਾਹ ਮੁਯਾਨੈ। ਗਏ ਜੂਝਿ ਜੋਧਾ ਘਨੇ ਸੁਯਾਮ ਜਾਨੈ। ੩੦।

ਚੌਪਈ

ਅਜਿ ਸੁਤ ਜਹਾ ਚਿਤ ਲੈ ਜਾਵੈ। ਤਹੀ ਕੇਕਈ ਲੈ ਪਹੁਚਾਵੈ।
ਅਬਿਨੁ ਰਾਖਿ ਐਸੋ ਰਬ ਹਾਕੁਯੋ। ਨਿਜੁ ਪਿਯ ਕੇ ਇਕ ਬਾਰ ਨ ਬਾਕੁਯੋ। ੩੧।

ਜਹਾ ਕੇਕਈ ਲੈ ਪਹੁਚਾਯੋ। ਅਜਿ ਸੁਤ ਤਾ ਕੋ ਮਾਰਿ ਗਿਰਾਯੋ।
ਐਸੋ ਕਰਿਯੋ ਬੀਰ ਸੰਗ੍ਰਾਮਾ। ਖਬਰੈ ਗਈ ਰੂਮ ਅਰੁ ਸਾਮਾ। ੩੨।

ਐਸੀ ਭਾਤਿ ਦੁਸਟ ਬਹੁ ਮਾਰੇ। ਬਾਸਵ ਕੇ ਸਭ ਸੋਕ ਨਿਵਾਰੇ।
ਗਹਿਯੋ ਦਾਂਤ ਤ੍ਰਿਣ ਉਬਰਿਯੋ ਸੋਊ। ਨਾਤਰ ਜਿਯਤ ਨ ਬਾਦੁਯੋ ਕੋਊ। ੩੩।

ਦੋਹਰਾ

ਪਤਿ ਰਾਖੁਯੋ ਰਬ ਹਾਕਿਯੋ ਸੂਰਨ ਦਯੋ ਖਪਾਇ।
ਜੀਤਿ ਜੁਧ ਦ੍ਰੈ ਬਰ ਲਏ ਕੈ ਕੈ ਅਤਿ ਸੁਭ ਕਾਇ। ੩੪। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਦੋਇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੨। ੧੮੮੯। ਅਫਸ਼ੂ।

ਚੌਪਈ

ਅਸਟ ਨਦੀ ਜਿਹ ਠਾ ਮਿਲਿ ਗਈ। ਬਹਤੀ ਅਧਿਕ ਜੋਰ ਸੋ ਭਈ।
ਠਟਾ ਸਹਿਰ ਬਸਿਯੋ ਤਹ ਭਾਰੋ। ਜਨ ਬਿਧਿ ਦੂਸਰ ਸ੍ਵਰਗ ਸੁ ਧਾਰੋ। ੧।

ਦੋਹਰਾ

ਤਹਾ ਧਾਮ ਪਤਿਸਾਹ ਕੇ ਜਲਨ ਨਾਮਾ ਪੂਤ।
ਸੂਰਤਿ ਸੀਰਤਿ ਮੈ ਅਧਿਕ ਬਿਧਿ ਨੈ ਸਜਿਯੋ ਸਪੂਤ। ੨।
ਜੋ ਅਬਲਾ ਤਾ ਕੋ ਲਖੈ ਰੀਝ ਰਹੈ ਮਨ ਮਾਹਿ।
ਗਿਰੇ ਮੂਰਛਨਾ ਹ੍ਰੈ ਧਰਨਿ ਤਨਿਕ ਰਹੈ ਸੁਧਿ ਨਾਹਿ। ੩।
ਸਾਹ ਜਲਾਲ ਸਿਕਾਰ ਕੋ ਇਕ ਦਿਨ ਨਿਕਸਿਯੋ ਆਇ।
ਮ੍ਰਿਗਿਯਨ ਕੋ ਮਾਰਤ ਭਯੋ ਤਰਲ ਤੁਰੰਗ ਧਵਾਇ। ੪।

ਸੂਰਵੀਰਾਂ ਨੇ 'ਮਾਰੇ ਮਾਰੇ' ਪੁਕਾਰ ਕੇ ਕਈ ਆਕੜਖਾਂ ਛੁੜਧਾਰੀਆਂ ਨੂੰ ਮਾਰ ਦਿੱਤਾ ਹੈ। ਉਥੇ ਕਈ ਕਰੋੜ 'ਪੜ੍ਹੀ' (ਖੰਭਾਂ ਵਾਲੇ ਤੀਰ) ਛੁਟੇ ਹਨ ਅਤੇ ਜਲਦੀ ਹੀ ਪੱਤਰਾਂ ਵਾਂਗ ਛੁੜਾਂ ਦੇ ਟੋਟੇ ਉਡੇ ਗਏ ਹਨ।੨੯।

ਮਹਾਨ ਯੋਧਿਆਂ ਨੇ ਬੜਾ ਤਕੜਾ ਯੁੱਧ ਮਚਿਆ ਹੋਇਆ ਹੈ ਅਤੇ ਚੌਹਾਂ ਪਾਸਿਆਂ ਤੋਂ ਕ੍ਰੋਧ ਭਰੀਆਂ ਵੰਗਾਰਾਂ ਪੈ ਰਹੀਆਂ ਹਨ। ਸ਼ਿਆਮ ਕਵੀ ਦਸਦੇ ਹਨ ਕਿ ਉਥੇ ਬਹੁਤ ਯੋਧੇ ਜੂਝ ਮੋਏ ਹਨ ਅਤੇ ਜੰਗ ਵਿਚ ਲੜ ਕੇ ਪਵਿਤ੍ਰ ਸ਼ਹਾਦਤ ਪ੍ਰਾਪਤ ਕਰ ਗਏ ਹਨ।੩੦।

ਚੌਪਈ

ਜਿਥੇ ਦਸਰਥ ਦਾ ਚਿਤ ਜਾਣਾ ਚਾਹੁੰਦਾ, ਉਥੇ ਹੀ ਕੈਕਈ (ਰਥ ਨੂੰ) ਲੈ ਕੇ ਪਹੁੰਚਾ ਦਿੰਦੀ। (ਉਸ ਨੇ) ਇਸ ਤਰ੍ਹਾਂ ਨਾਲ ਰਥ ਚਲਾਇਆ ਕਿ ਉਸ ਦੇ ਪ੍ਰੀਤਮ ਦਾ ਨ ਕੋਈ ਵਾਲ ਵਿੰਗਾ ਹੋਇਆ ਅਤੇ ਨ ਹੀ ਜ਼ਖਮ ਲਗਿਆ।੩੧।

ਜਿਨ੍ਹਾਂ ਉਤੇ ਵੀ ਕੈਕਈ (ਉਸ ਨੂੰ) ਲੈ ਕੇ ਪਹੁੰਚਾਉਂਦੀ, ਉਨ੍ਹਾਂ ਨੂੰ ਦਸਰਥ ਮਾਰ ਸੁਟਦਾ। (ਉਸ) ਯੋਧੇ ਨੇ ਅਜਿਹਾ ਯੁੱਧ ਕੀਤਾ ਕਿ (ਉਸ ਦੀਆਂ) ਖਬਰਾਂ ਰੂਮ ਅਤੇ ਸ਼ਿਆਮ ਤਕ ਪਹੁੰਚ ਗਈਆਂ।੩੨।

ਇਸ ਤਰ੍ਹਾਂ ਨਾਲ ਬਹੁਤ ਦੁਸ਼ਟ ਮਾਰ ਦਿੱਤੇ ਅਤੇ ਇੰਦਰ ('ਬਾਸਵ') ਦੇ ਸਾਰੇ ਦੁਖ ਦੂਰ ਕਰ ਦਿੱਤੇ। (ਜਿਸ ਨੇ) ਦੰਦਾਂ ਵਿਚ ਤੀਲਾ ਲੈ ਲਿਆ, ਉਹੀ ਬਚ ਸਕਿਆ, ਨਹੀਂ ਤਾਂ ਕੋਈ ਵੀ ਜੀਉਂਦਾ ਬਚ ਨ ਸਕਿਆ।੩੩।

ਦੌਹਰਾ

(ਕੈਕਈ ਨੇ) ਪਤੀ ਦੀ ਰਖਿਆ ਕੀਤੀ, ਰਥ ਨੂੰ ਹਕਿਆ ਅਤੇ ਸੂਰਮਿਆਂ ਨੂੰ ਖਪਾ ਦਿੱਤਾ। ਅਤਿ ਸੁੰਦਰ ਸ਼ਰੀਰ ਵਾਲੀ (ਕੈਕਈ ਨੇ) ਯੁੱਧ ਜਿਤ ਕੇ ਦੋ ਵਰ ਪ੍ਰਾਪਤ ਕੀਤੇ।੩੪।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਦੋ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੦੨। ੧੮੯੯। ਜਲਦਾ।*

ਚੌਪਈ

ਜਿਸ ਥਾਂ ਤੇ ਅੱਠ ਨਦੀਆਂ ਮਿਲਦੀਆਂ ਹਨ, ਉਥੇ ਬਹੁਤ ਅਧਿਕ ਜ਼ੋਰ ਨਾਲ ਵਗਦੀਆਂ ਹਨ। ਉਥੇ ਠੱਟਾ ਨਾਂ ਦਾ ਵੱਡਾ ਨਗਰ ਵਸਿਆ ਹੋਇਆ ਸੀ, ਮਾਨੋ ਵਿਧਾਤਾ ਨੇ ਦੂਜਾ ਸਵਰਗ ਬਣਾਇਆ ਹੋਵੇ।੧।

ਦੌਹਰਾ

ਉਥੋਂ ਦੇ ਬਾਦਸ਼ਾਹ ਦੇ ਘਰ ਜਲਨ ਨਾਂ ਦਾ ਪੁੱਤਰ ਸੀ ਜਿਸ ਨੂੰ ਸ਼ਕਲ ਸੂਰਤ ਵਿਚ ਵਿਧਾਤਾ ਨੇ ਉਚੇਚਾ ਬਣਾਇਆ ਸੀ।੨। ਜੋ ਮੁਟਿਆਰ ਉਸ ਨੂੰ ਵੇਖਦੀ, ਮਨ ਵਿਚ ਪ੍ਰਸੰਨ ਹੋ ਜਾਂਦੀ ਅਤੇ ਮੂਰਛਿਤ ਹੋ ਕੇ ਧਰਤੀ ਉਤੇ ਡਿਗ ਪੈਂਦੀ, ਜ਼ਰਾ ਜਿੰਨੀ ਸੁੱਧ ਬੁੱਧ ਨ ਰਹਿੰਦੀ।੩। ਇਕ ਦਿਨ ਸ਼ਾਹ ਜਲਾਲ ਸ਼ਿਕਾਰ ਲਈ ਉਧਰ ਆ ਨਿਕਲਿਆ ਅਤੇ ਚੰਚਲ ਘੋੜੇ ਨੂੰ ਭਜਾ ਕੇ ਹਿਰਨਾਂ ਨੂੰ ਮਾਰਦਾ ਰਿਹਾ।੪।

ਚੌਪਈ

ਏਕ ਮਿਰਗ ਆਗੇ ਤਿਹ ਆਯੋ। ਤਿਹ ਪਾਛੇ ਤਿਨ ਤੁਰੈ ਧਵਾਯੋ।
ਛੋਰਿ ਸੈਨ ਐਸੇ ਵਹ ਧਾਯੋ। ਸਹਿਰ ਬੂਬਨਾ ਕੇ ਮਹਿ ਆਯੋ। ੫।

ਅਧਿਕ ਤ੍ਰਿਖਾ ਜਬ ਤਾਹਿ ਸੰਤਾਯੋ। ਬਾਗ ਬੂਬਨਾ ਕੇ ਮਹਿ ਆਯੋ।
ਪਾਨੀ ਉਤਰਿ ਅਸ੍ਰ ਤੇ ਪੀਯੋ। ਤਾ ਕੇ ਤਬ ਨਿੰਦ੍ਰਹਿ ਗਹਿ ਲੀਯੋ। ੬।

ਤਬ ਤਹ ਸੋਇ ਰਹਿਯੋ ਸੁਖ ਪਾਈ। ਭਈ ਸਾਝ ਅਬਲਾ ਤਹ ਆਈ।
ਅਮਿਤ ਰੂਪ ਜਬ ਤਾਹਿ ਨਿਹਾਰਿਯੋ। ਹਰਿ ਅਰਿ ਸਰ ਤਾ ਕੇ ਤਨ ਮਾਰਿਯੋ। ੭।

ਤਾ ਕੋ ਰੂਪ ਹੋਰਿ ਬਸ ਭਈ। ਬਿਨੁ ਦਾਮਨ ਚੇਰੀ ਹੈ ਗਈ।
ਤਾ ਕੀ ਲਗਨ ਚਿਤ ਮੈ ਲਾਗੀ। ਨੀਦ ਭੂਖ ਸਿਗਰੀ ਤਿਹ ਭਾਗੀ। ੮।

ਦੋਹਰਾ

ਜਾ ਕੇ ਲਾਗਤ ਚਿਤ ਮੈ ਲਗਨ ਪਿਯਾ ਕੀ ਆਨ।
ਲਾਜ ਭੂਖਿ ਭਾਗਤ ਸਭੈ ਬਿਸਰਤ ਸਕਲ ਸਿਯਾਨ। ੯।
ਜਾ ਦਿਨ ਪਿਯ ਪ੍ਰਯਾਰੇ ਮਿਲੈ ਸੁਖ ਉਪਜਤ ਮਨ ਮਾਹਿ।
ਤਾ ਦਿਨ ਸੋ ਸੁਖ ਜਗਤ ਮੈ ਹਰ ਪੁਰ ਹੂੰ ਮੈ ਨਾਹਿ। ੧੦।
ਜਾ ਕੇ ਤਨ ਬਿਰਹਾ ਬਸੈ ਲਗਤ ਤਿਸੀ ਕੋ ਪੀਰ।
ਜੈਸੇ ਚੀਰ ਹਿਰੋਲ ਕੇ ਪਰਤ ਗੋਲ ਪਰ ਭੀਰ। ੧੧।

ਬੂਬਨਾ ਬਾਚ

ਕੌਨ ਦੇਸ ਏਸ੍ਰਜ ਤੂ ਕੌਨ ਦੇਸ ਕੋ ਰਾਵ।
ਕ੍ਰਯੋ ਆਯੋ ਇਹ ਠੋਰ ਤੂ ਮੋ ਕਹ ਭੇਦ ਬਤਾਵ। ੧੨।

ਜਲੂ ਬਾਚ

ਚੌਪਈ

ਠਟਾ ਦੇਸ ਏਸ੍ਰ ਮਹਿ ਜਾਯੋ। ਖਿਲਤ ਅਖੇਟਕ ਇਹ ਠਾ ਆਯੋ।
ਪਿਯਤ ਪਾਨਿ ਹਾਰਿਯੋ ਸੈ ਗਯੋ। ਅਬ ਤੁਮਰੋ ਦਰਸਨ ਮੁਹਿ ਭਯੋ। ੧੩।

ਦੋਹਰਾ

ਹੋਰਿ ਰੂਪ ਤਾ ਕੋ ਤਰੁਨਿ ਬਸਿ ਹੈ ਗਈ ਪ੍ਰਬੀਨ।
ਜੈਸੇ ਬੂੰਦ ਕੀ ਮੇਘ ਜ੍ਯੋ ਹੋਤ ਨਦੀ ਮੈ ਲੀਨ। ੧੪।
ਪ੍ਰੀਤਿ ਲਾਲ ਕੀ ਉਰ ਬਸੀ ਬਿਸਰੀ ਸਕਲ ਸਿਯਾਨ।
ਗਿਰੀ ਮੂਰਛਨਾ ਹੈ ਧਰਨਿ ਬਿਧੀ ਬਿਰਹ ਕੇ ਬਾਨ। ੧੫।

ਚੌਪਈ

ਇਕ ਹਿਰਨ ਉਸ ਦੇ (ਘੋੜੇ) ਅਗੇ ਆ ਗਿਆ। ਉਸ ਨੇ ਉਸ ਪਿਛੇ ਘੋੜਾ ਸੁਟ ਦਿੱਤਾ। ਸੈਨਾ ਨੂੰ ਛੱਡ ਕੇ ਉਹ ਅਜਿਹਾ ਭਜਿਆ ਕਿ ਬੂਬਨਾ ਸ਼ਹਿਰ ਵਿਚ ਆ ਪਹੁੰਚਿਆ।੫।

ਜਦੋਂ ਪਿਆਸ ਨੇ ਉਸ ਨੂੰ ਬਹੁਤ ਸਤਾਇਆ ਤਾਂ ਬੂਬਨਾ ਦੇ ਬਾਗ ਵਿਚ ਆ ਗਿਆ। ਘੋੜੇ ਤੋਂ ਉਤਰ ਕੇ ਪਾਣੀ ਪੀਤਾ। ਤਦ ਉਸ ਨੂੰ ਨੀਂਦਰ ਨੇ ਘੇਰ ਲਿਆ।੬।

ਤਦ ਉਹ ਉਥੇ ਸੁਖ ਪੂਰਵਕ ਸੌਂ ਰਿਹਾ। ਸ਼ਾਮ ਹੋਣ ਤੇ ਉਥੇ (ਇਕ) ਇਸਤਰੀ ਆਈ। ਜਦ ਉਸ ਦਾ ਅਸੀਮ ਰੂਪ (ਉਸ ਇਸਤਰੀ ਨੇ) ਵੇਖਿਆ, ਤਾਂ ਕਾਮ ਦੇਵ ਨੇ ਉਸ ਦੇ ਸ਼ਰੀਰ ਵਿਚ ਬਾਣ ਮਾਰਿਆ।੭।

ਉਸ ਦਾ ਰੂਪ ਵੇਖ ਕੇ (ਉਸ ਦੇ) ਵਸ ਵਿਚ ਹੋ ਗਈ ਅਤੇ ਬਿਨਾ ਦੰਮ ਦੇ ਉਸ ਦੀ ਦਾਸੀ ਹੋ ਗਈ। ਚਿਤ ਵਿਚ ਉਸ ਦੀ ਲਗਨ ਲਗ ਗਈ ਅਤੇ ਉਸ ਦੀ ਨੀਂਦਰ ਭੁਖ ਸਭ ਖ਼ਤਮ ਹੋ ਗਈ।੮।

ਦੌਹਰਾ

ਜਿਸ ਦੇ ਚਿਤ ਵਿਚ ਪ੍ਰੀਤਮ ਦੀ ਲਗਨ ਆ ਲਗਦੀ ਹੈ, ਉਸ ਦੀ ਸਾਰੀ ਭੁਖ ਅਤੇ ਲਾਜ ਖ਼ਤਮ ਹੋ ਜਾਂਦੀ ਹੈ ਅਤੇ ਸਾਰੀ ਸਿਆਣਪ ਭੁਲ ਜਾਂਦੀ ਹੈ।੯। ਜਿਸ ਦਿਨ ਉਸ ਨੂੰ ਪਿਆਰਾ ਪ੍ਰੀਤਮ ਮਿਲ ਪੈਂਦਾ ਹੈ ਤਾਂ ਉਸ ਦੇ ਮਨ ਵਿਚ ਸੁਖ ਪੈਦਾ ਹੋ ਜਾਂਦਾ ਹੈ। ਉਸ ਦਿਨ ਵਰਗਾ ਸੁਖ ਸਵਰਗ ਵਿਚ ਵੀ ਨਹੀਂ ਮਿਲਦਾ।੧੦। ਜਿਸ ਦੇ ਤਨ ਵਿਚ ਵਿਯੋਗ (ਦੀ ਪੀੜ) ਹੁੰਦੀ ਹੋਵੇ, ਉਸ ਨੂੰ ਇਸ ਦਰਦ ਦਾ ਅਹਿਸਾਸ ਹੁੰਦਾ ਹੈ। ਜਿਵੇਂ ਸੈਨਾ ਦੇ ਸੁਆਮੀ (ਅਥਵਾ ਝੁੰਡ) ਦੇ ਜਿਤੇ ਜਾਣ ਤੇ ਸਾਰੇ ਸੈਨਾ-ਦਲ ਉਤੇ ਭੀੜ ਬਣ ਜਾਂਦੀ ਹੈ।੧੧।

ਬੂਬਨਾ ਨੇ ਕਿਹਾ--

ਤੂੰ ਕਿਹੜੇ ਦੇਸ ਦਾ ਸੁਆਮੀ ਹੈਂ ਅਤੇ ਕਿਹੜੇ ਦੇਸ ਦਾ ਰਾਜਾ ਹੈਂ? ਅਤੇ ਤੂੰ ਇਸ ਸਥਾਨ ਉਤੇ ਕਿਉਂ ਆਇਆ ਹੈਂ? ਇਸ ਦਾ ਭੇਦ ਮੈਨੂੰ ਦਸ।੧੨।

ਜਲੂ ਨੇ ਕਿਹਾ--

ਚੌਪਈ

ਮੈਂ ਠੱਟਾ ਦੇਸ ਦੇ ਬਾਦਸ਼ਾਹ ਦਾ ਪੁੱਤਰ ਹਾਂ ਅਤੇ ਸ਼ਿਕਾਰ ਖੇਡਦਾ ਖੇਡਦਾ ਇਥੇ ਆ ਗਿਆ ਹਾਂ। ਪਾਣੀ ਪੀਂਦਿਆਂ ਹੀ ਥਕਿਆ ਹੋਇਆ ਹੋਣ ਕਰ ਕੇ (ਇਥੇ) ਸੌਂ ਗਿਆ ਸਾਂ ਅਤੇ ਹੁਣ ਮੈਨੂੰ ਤੇਰੇ ਦਰਸ਼ਨ ਹੋਏ ਹਨ।੧੩।

ਦੌਹਰਾ

ਉਸ ਦਾ ਰੂਪ ਵੇਖ ਕੇ ਪ੍ਰਬੀਨ ਇਸਤਰੀ ਉਸ ਦੇ ਵਸ ਵਿਚ ਹੋ ਗਈ, ਜਿਵੇਂ ਮੇਘ ਦੀ ਬੂੰਦ ਨਦੀ ਵਿਚ ਲੀਨ ਹੋ ਜਾਂਦੀ ਹੈ।੧੪। ਪ੍ਰੀਤਮ ਦੀ ਪ੍ਰੀਤ ਮਨ ਵਿਚ ਵਸ ਗਈ ਅਤੇ ਸਾਰੀ ਸਿਆਣਪ ਵਿਸਰ ਗਈ। ਬਿਰਹੇ ਦੇ ਬਾਣ ਦੀ ਵਿੰਨ੍ਹੀ ਹੋਈ ਧਰਤੀ ਉਤੇ ਮੂਰਛਿਤ ਹੋ ਕੇ ਡਿਗ ਪਈ।੧੫।

ਸੌਰਠਾ

ਰਕਤ ਨ ਰਹਿਯੋ ਸਰੀਰ ਲੋਕ ਲਾਜ ਬਿਸਰੀ ਸਕਲ।
ਅਬਲਾ ਭਈ ਅਧੀਰ ਅਮਿਤ ਰੂਪ ਪਿਯ ਕੋ ਨਿਰਖਿ। ੧੬।

ਚੌਪਈ

ਜਾ ਦਿਨ ਮੀਤ ਪਿਯਾਰੋ ਪੈਯੈ। ਤੋਨ ਘਰੀ ਉਪਰ ਬਲਿ ਜੈਯੈ।
ਬਿਰਹੁ ਬਧੀ ਚੇਰੀ ਤਿਹ ਭਈ। ਬਿਸਰਿ ਲਾਜ ਲੋਗਨ ਕੀ ਗਈ। ੧੭।

ਦੌਹਰਾ

ਨਿਰਖਿ ਬੂਬਨਾ ਬਸਿ ਭਈ ਪਰੀ ਬਿਰਹ ਕੀ ਫਾਸ।
ਭੂਖਿ ਪ੍ਰਯਾਸ ਭਾਜੀ ਸਕਲ ਬਿਨੁ ਦਾਮਨੁ ਕੀ ਦਾਸ। ੧੮।

ਬਤਿਸ ਅਭਰਨ ਤ੍ਰਿਯ ਕਰੈ ਸੋਰਹ ਸਜਤ ਸਿੰਗਾਰ।
ਨਾਕ ਛਿਦਾਵਤ ਆਪਨੋ ਪਿਯ ਕੇ ਹੇਤੁ ਪਿਯਾਰ। ੧੯।

ਤੀਯ ਪਿਯਾ ਕੇ ਚਿਤ ਮੈ ਐਸੋ ਲਾਗਿਯੋ ਨੇਹ।
ਭੂਖ ਲਾਜ ਤਨ ਕੀ ਗਈ ਦੁਹਾਨ ਬਿਸਰਿਯੋ ਗ੍ਰੋਹ। ੨੦।

ਸਵੈਯਾ

ਬੀਨ ਸਕੈ ਬਿਗਸੈ ਨਹਿ ਕਾਹੂ ਸੋ ਲੋਕ ਕੀ ਲਾਜ ਬਿਦਾ ਕਰਿ ਰਾਖੇ।
ਬੀਰੀ ਚਬਾਤ ਨ ਬੈਠਿ ਸਕੈ ਬਿਲ ਮੈ ਨਹਿ ਬਾਲ ਹਹਾ ਕਰਿ ਭਾਖੈ।
ਇੰਦ੍ਰ ਕੋ ਰਾਜ ਸਮਾਜਨ ਸੋ ਸੁਖ ਛਾਡਿ ਛਿਨੇਕ ਬਿਖੈ ਦੁਖ ਗਾਖੈ।
ਤੀਰ ਲਗੇ ਤਰਵਾਰਿ ਲਗੇ ਨ ਲਗੇ ਜਿਨਿ ਕਾਹੂ ਸੋ ਕਾਹੂ ਕੀ ਆਖੈ। ੨੧।

ਦੌਹਰਾ

ਹੋਰਿ ਬੂਬਨਾ ਕੋ ਧਰਨਿ ਲੋਟਤ ਮਾਤ ਅਧੀਰ।
ਚਤੁਰਿ ਹੁਤੀ ਚੀਨਤ ਭਈ ਪਿਯ ਬਿਰਹ ਕੀ ਪੀਰਿ। ੨੨।

ਚੌਪਈ

ਯਾ ਕੀ ਲਗਨਿ ਕਿਸੂ ਸੋ ਲਾਗੀ। ਤਾ ਤੇ ਭੂਖਿ ਪ੍ਰਯਾਸ ਸਭ ਭਾਗੀ।
ਤਾ ਤੇ ਬੇਗਿ ਉਪਾਯਹਿ ਕਰਿਯੈ। ਜਾ ਤੇ ਸਗਰੋ ਸੋਕ ਨਿਵਰਿਯੈ। ੨੩।

ਹਿੰਦ੍ਰੈ ਮੰਤ੍ਰ ਇਹ ਭਾਤਿ ਬਿਚਾਰਿਯੋ। ਨਿਜ ਪਤਿ ਸੋ ਇਹ ਭਾਤਿ ਉਚਾਰਿਯੋ।
ਸੁਤਾ ਤਰੁਨਿ ਤੁਮਰੇ ਗ੍ਰਿਹ ਭਈ। ਤਾ ਕੀ ਕਰਨ ਸਗਾਈ ਲਈ। ੨੪।

ਯਾ ਕੋ ਅਧਿਕ ਸੁਯੰਬਰ ਕੈਹੈ। ਬਡੇ ਬਡੇ ਰਾਜਾਨ ਬੁਲੈਹੈ।
ਦੁਹਿਤਾ ਦ੍ਰਿਸਟਿ ਸਭਨ ਪਰ ਕਰਿ ਹੈ। ਜੋ ਚਿਤ ਰੁਚੇ ਤਿਸੀ ਕਹ ਬਰਿ ਹੈ। ੨੫।

ਸੌਰਠਾ

(ਉਸ ਦੇ) ਸ਼ਰੀਰ ਵਿਚ ਲਹੂ ਨ ਰਿਹਾ ਅਤੇ ਸਾਰੀ ਲੋਕ-ਲਾਜ ਭੁਲ ਗਈ। (ਉਹ) ਇਸਤਰੀ ਪ੍ਰੀਤਮ ਦਾ ਅਪਾਰ ਸੁੰਦਰ ਰੂਪ ਵੇਖ ਕੇ ਅਧੀਰ ਹੋ ਗਈ। ੧੬।

ਚੌਪਈ

ਜਿਸ ਦਿਨ (ਮੈਂ) ਪਿਆਰੇ ਮਿਤਰ ਨੂੰ ਪ੍ਰਾਪਤ ਕਰਾਂਗੀ, ਉਸ ਘੜੀ ਉਤੇ (ਮੈਂ) ਕੁਰਬਾਨ ਜਾਵਾਂਗੀ। ਬਿਰਹੇ ਦੀ ਵਿੰਨ੍ਹੀ ਹੋਈ ਉਸ ਦੀ ਦਾਸੀ ਬਣ ਗਈ ਅਤੇ ਲੋਕ-ਲਾਜ ਵਿਸਰ ਗਈ। ੧੭।

ਦੌਹਰਾ

ਬੂਬਨਾ (ਉਸ ਨੂੰ) ਵੇਖ ਕੇ ਵਸ ਵਿਚ ਹੋ ਗਈ ਅਤੇ ਬਿਰਹੇ ਦੀ ਫਾਹੀ ਵਿਚ ਫਸ ਗਈ। (ਉਸ ਦੀ) ਸਾਰੀ ਭੁਖ ਤ੍ਰੇਹ ਖਤਮ ਹੋ ਗਈ ਅਤੇ ਬਿਨਾ ਦੰਮਾਂ ਦੇ ਗੁਲਾਮ ਬਣ ਗਈ। ੧੮।

(ਉਸ) ਇਸਤਰੀ ਨੇ ੩੨ ਪ੍ਰਕਾਰ ਦੇ ਗਹਿਣੇ ਪਾਏ ਅਤੇ ਸੋਲ੍ਹਾਂ ਤਰ੍ਹਾਂ ਦੇ ਸ਼ਿੰਗਾਰ ਕੀਤੇ। ਪ੍ਰੀਤਮ ਦੇ ਪ੍ਰੇਮ ਲਈ ਉਸ ਨੇ ਆਪਣਾ ਨਕ ਵੀ ਵਿੰਨ੍ਹਵਾ ਲਿਆ। ੧੯।

ਪ੍ਰੀਤਮ ਅਤੇ ਪ੍ਰੀਤਮਾ ਦੇ ਚਿਤ ਵਿਚ ਅਜਿਹਾ ਨੇਹੇਂ ਲਗਿਆ ਕਿ ਦੋਹਾਂ ਨੂੰ ਘਰ ਬਾਰ ਭੁਲ ਗਿਆ ਅਤੇ ਭੁਖ ਤੇ ਸ਼ਰੀਰ ਦੀ ਲਾਜ ਵੀ ਖਤਮ ਹੋ ਗਈ। ੨੦।

ਸਵੈਯਾ

ਨ ਉਹ ਵੇਖ ਸਕਦੀ ਹੈ, ਨ ਹਸ ਕੇ ਕਿਸੇ ਨਾਲ (ਗੱਲ ਕਰ) ਸਕਦੀ ਹੈ ਅਤੇ ਲੋਕ-ਲਾਜ ਨੂੰ ਵਿਦਾ ਕਰ ਦਿੱਤਾ ਹੈ। ਉਹ ਇਸਤਰੀ ਪਾਨ ਦਾ ਬੀੜਾ ਨਹੀਂ ਚਬਾ ਸਕਦੀ ਅਤੇ ਘਰ ਵਿਚ ਬੈਠ ਨਹੀਂ ਸਕਦੀ, ਬਸ 'ਹਾ-ਹਾ' ਉਚਾਰਦੀ ਹੈ। ਇੰਦਰ ਦੇ ਰਾਜ-ਸਮਾਜ ਵਰਗਾ ਸੁਖ ਛੱਡ ਕੇ ਛਿਣ ਭਰ ਵਿਚ ਦੁਖ ਨੂੰ ਸਹਾਰ ਸਕਦੀ ਹੈ। ਤੀਰ ਲਗ ਜਾਏ ਜਾਂ ਤਲਵਾਰ ਲਗ ਜਾਏ, ਪਰ ਕਿਸੇ ਦੀ ਕਿਸੇ ਨਾਲ ਔਖ ਨ ਲਗੇ। ੨੧।

ਦੌਹਰਾ

ਬੂਬਨਾ ਨੂੰ ਜਦੋਂ ਮਾਂ ਨੇ ਬਿਹਬਲ ਹੋਇਆ ਧਰਤੀ ਉਤੇ ਪਲਸੇਟੇ ਮਾਰਦੇ ਵੇਖਿਆ ਤਾਂ ਉਹ ਸੂਝਵਾਨ ਇਸਤਰੀ ਸਮਝ ਗਈ ਕਿ ਇਸ ਨੂੰ ਬਿਰਹੇ ਦੀ ਪੀੜ ਨੇ (ਦੁਖੀ ਕੀਤਾ ਹੈ)। ੨੨।

ਚੌਪਈ

ਇਸ ਦੀ ਕਿਸੇ ਨਾਲ ਲਗਨ ਲਗ ਗਈ ਹੈ। ਇਸ ਲਈ ਸਾਰੀ ਭੁਖ ਤ੍ਰੇਹ ਖਤਮ ਹੋ ਗਈ ਹੈ। ਇਸ ਵਾਸਤੇ ਜਲਦੀ ਕੋਈ ਉਪਾ ਕੀਤਾ ਜਾਏ ਤਾਂ ਜੋ (ਇਸ ਦਾ) ਸਾਰਾ ਦੁਖ ਦੂਰ ਹੋ ਜਾਏ। ੨੩।

ਉਸ ਨੇ ਮਨ ਵਿਚ ਇਸ ਤਰ੍ਹਾਂ ਸੋਚਿਆ ਅਤੇ ਆਪਣੇ ਪਤੀ ਨੂੰ ਇੰਜ ਕਿਹਾ ਕਿ ਤੇਰੇ ਘਰ ਲੜਕੀ ਜੁਆਨ ਹੋ ਗਈ ਹੈ। ਇਸ ਦੀ ਮੰਗਣੀ ਕਰ ਲੈਣੀ ਚਾਹੀਦੀ ਹੈ। ੨੪।

ਇਸ ਦਾ (ਅਸੀਂ) ਵੱਡਾ ਸੁਅੰਬਰ ਕਰੀਏ ਅਤੇ ਵੱਡੇ ਵੱਡੇ ਰਾਜਿਆਂ ਨੂੰ ਬੁਲਾ ਲਈਏ। (ਤੁਹਾਡੀ) ਪੁੱਤਰੀ ਸਾਰਿਆਂ ਨੂੰ ਵੇਖ ਲਏਗੀ ਅਤੇ ਜੋ ਚਿਤ ਨੂੰ ਚੰਗਾ ਲਗੇਗਾ, ਉਸ ਨੂੰ ਵਰ ਲਵੇਗੀ। ੨੫।

ਭਯੋ ਪ੍ਰਾਤ ਯਹ ਬ੍ਰਯੋਤ ਬਨਾਯੋ। ਪੁਰ ਬਾਸਿਨ ਸਭਹੀਨ ਬੁਲਾਯੋ।
ਦੇਸ ਦੇਸ ਬਹੁ ਦੂਤ ਪਠਾਏ। ਨਰਪਤਿ ਸਭ ਠੌਰਨ ਤੇ ਆਏ। ੨੬।

ਦੌਹਰਾ

ਤੌਨ ਬਾਗ ਮੈ ਬੂਬਨਾ ਨਿਤ ਪ੍ਰਤਿ ਕਰਤ ਪਯਾਨ।
ਭੇਟਤ ਸਾਹ ਜਲਾਲ ਕੋ ਰੈਨਿ ਬਸੈ ਗ੍ਰਿਹ ਆਨਿ। ੨੭।

ਚੌਪਈ

ਐਸੀ ਪ੍ਰੀਤਿ ਦੁਹੰ ਮੈ ਭਈ। ਦੁਹੰਅਨ ਬਿਸਰਿ ਸਕਲ ਸੁਧਿ ਗਈ।
ਕਮਲ ਨਭ ਕੀ ਛਬਿ ਪਹਿਚਨਿਯਤ। ਟੂਕ ਦੁ ਪ੍ਰੀਤਿ ਤਾਰ ਇਕ ਜਨਿਯਤ। ੨੮।

ਦੌਹਰਾ

ਭਯੋ ਪ੍ਰਾਤ ਪਿਤ ਬੂਬਨਾ ਰਾਜਾ ਲਏ ਬੁਲਾਇ।
ਆਗ੍ਯਾ ਦੁਹਿਤਾ ਕੋ ਦਈ ਰੁਚੈ ਬਰੇ ਤਿਹ ਜਾਇ। ੨੯।

ਚੌਪਈ

ਯਹੈ ਸਕੇਤ ਤਹਾ ਬਦਿ ਆਈ। ਸਾਹਿ ਜਲਾਲਹਿ ਲਯੋ ਬੁਲਾਈ।
ਜਬ ਹੋ ਦ੍ਰਿਸਟਿ ਤਵੁ ਪਰ ਕਰਿਹੋ। ਫੂਲਨ ਕੀ ਮਾਲਾ ਉਰ ਡਰਿ ਹੋ। ੩੦।

ਚੜਿ ਬਿਵਾਨ ਦੇਖਨ ਨ੍ਰਿਪ ਗਈ। ਦ੍ਰਿਸਟਿ ਕਰਤ ਸਭਹਿਨ ਪਰ ਭਈ।
ਜਬ ਤਿਹ ਸਾਹ ਜਲਾਲ ਨਿਹਾਰਿਯੋ। ਫੂਲ ਹਾਰ ਤਾ ਕੇ ਉਰ ਡਾਰਿਯੋ। ੩੧।

ਭਾਤਿ ਭਾਤਿ ਤਬ ਬਾਜਨ ਬਾਜੇ। ਜਨਿਯਤ ਸਾਹਿ ਜਲੂ ਕੇ ਗਾਜੇ।
ਸਭ ਨ੍ਰਿਪ ਬਕ੍ਰ ਫੂਕ ਹ੍ਵੈ ਗਏ। ਜਾਨਕ ਲੂਟਿ ਬਿਧਾ ਤਹਿ ਲਏ। ੩੨।

ਦੌਹਰਾ

ਫੂਕ ਬਕ੍ਰੁ ਭੇ ਸਭ ਨ੍ਰਿਪਤਿ ਗਏ ਆਪਨੇ ਗ੍ਰੇਹ।
ਜਲੂ ਬੂਬਨਾ ਕੋ ਤਬੈ ਅਧਿਕ ਬਢਤ ਭਯੋ ਨੇਹ। ੩੩।

ਚੌਪਈ

ਇਹ ਛਲ ਸੇ ਅਬਲਾ ਕਰਿ ਆਈ। ਜਾਨਕ ਰੰਕ ਨਵੇ ਨਿਧਿ ਪਾਈ।
ਐਸੀ ਬਸਿ ਤਰੁਨੀ ਹ੍ਵੈ ਗਈ। ਮਾਨਹੁ ਸਾਹ ਜਲਾਲੈ ਭਈ। ੩੪।

ਦੌਹਰਾ

ਅਰੁਨ ਬਸਤ੍ਰੁ ਅਤਿ ਕ੍ਰਾਂਤ ਤਿਹ ਤਰੁਨਿ ਤਰੁਨ ਕੋ ਪਾਇ।
ਭਾਤਿ ਭਾਤਿ ਭੋਗਨ ਭਯੋ ਤਾਹਿ ਗਰੇ ਸੋ ਲਾਇ। ੩੫।

ਸਵੇਰ ਹੋਣ ਤੇ (ਉਸ ਨੇ) ਇਹ ਯੋਜਨਾ ਬਣਾਈ ਅਤੇ ਸਾਰੇ ਨਗਰ ਵਾਸੀਆਂ ਨੂੰ ਬੁਲਾ ਲਿਆ। ਦੇਸ ਦੇਸਾਂਤਰਾਂ ਨੂੰ ਬਹੁਤ ਦੂਰ ਭੇਜੇ ਅਤੇ ਸਾਰਿਆਂ ਦੇਸਾਂ ਦੇ ਰਾਜੇ ਆ ਗਏ।੨੬।
ਦੌਹਰਾ

ਉਸ ਬਾਗ ਵਿਚ ਬੂਬਨਾ ਰੋਜ਼ ਜਾਂਦੀ ਸੀ ਅਤੇ ਸ਼ਾਹ ਜਲਾਲ ਨੂੰ ਮਿਲ ਕੇ ਰਾਤ ਨੂੰ ਘਰ ਪਰਤ ਆਉਂਦੀ ਸੀ।੨੭।

ਚੌਪਈ

ਦੋਹਾਂ ਵਿਚ ਅਜਿਹਾ ਪ੍ਰੇਮ ਹੋ ਗਿਆ ਕਿ ਦੋਹਾਂ ਨੂੰ ਸਭ ਸੁੱਧ ਬੁੱਧ ਭੁਲ ਗਈ। ਉਹ ਕਮਲ-ਨਾਭ (ਵਿਸ਼ਣੂ) ਵਾਂਗ ਸੁੰਦਰ ਲਗਦੇ ਸਨ। (ਉਨ੍ਹਾਂ ਦੇ) ਦੋ ਸ਼ਰੀਰ ਜ਼ਰੂਰ ਸਨ ਪਰ ਉਨ੍ਹਾਂ ਵਿਚ ਪ੍ਰੇਮ ਦੀ ਤਾਰ ਇਕ ਹੀ ਸਮਝੀ ਜਾਂਦੀ ਸੀ।੨੮।

ਦੌਹਰਾ

ਸਵੇਰ ਹੋਣ ਤੇ ਬੂਬਨਾ ਦੇ ਪਿਤਾ ਨੇ (ਸਾਰੇ) ਰਾਜੇ ਬੁਲਾ ਲਏ ਅਤੇ ਪੁੱਤਰੀ ਨੂੰ ਆਗਿਆ ਦਿੱਤੀ ਕਿ ਜਾ ਕੇ ਮਨ ਪਸੰਦ ਅਨੁਸਾਰ ਵਰ ਚੁਣ ਲਵੇ।੨੯।

ਚੌਪਈ

(ਉਹ ਪਹਿਲਾਂ ਹੀ) ਇਹ ਸੰਕੋਤ ਉਸ ਨੂੰ ਦਸ ਆਈ ਕਿ ਜਦ ਮੈਂ ਤੇਰੇ ਵਲ ਨਜ਼ਰ ਕਰਾਂਗੀ ਤਾਂ ਫੁਲਾਂ ਦੀ ਮਾਲਾ (ਤੇਰੇ) ਗਲ ਵਿਚ ਪਾ ਦਿਆਂਗੀ। (ਫਿਰ) ਸ਼ਾਹ ਜਲਾਲ ਨੂੰ ਉਥੇ ਬੁਲਾ ਲਿਆ।੩੦।

ਉਹ ਸੁਖਪਾਲ ('ਬਿਵਾਨ') ਵਿਚ ਚੜ੍ਹ ਕੇ ਰਾਜਿਆਂ ਨੂੰ ਵੇਖਣ ਗਈ ਅਤੇ ਸਾਰਿਆਂ ਉਤੇ ਨਜ਼ਰ ਮਾਰੀ। ਜਦ ਉਸ ਨੇ ਸ਼ਾਹ ਜਲਾਲ ਨੂੰ ਵੇਖਿਆ ਤਾਂ ਫੁਲਾਂ ਦੀ ਮਾਲਾ ਉਸ ਦੇ ਗਲ ਵਿਚ ਪਾ ਦਿੱਤੀ।੩੧।

ਤਦ ਭਾਂਤ ਭਾਂਤ ਦੇ ਵਾਜੇ ਵਜਣ ਲਗੇ। (ਇੰਜ ਪ੍ਰਤੀਤ ਹੁੰਦਾ ਹੈ ਮਾਨੋ) ਸ਼ਾਹ ਜਲੂ ਦੀ ਜੈ ਜੈ ਕਾਰ ਹੋ ਰਹੀ ਹੋਵੇ। ਸਾਰਿਆਂ ਰਾਜਿਆਂ ਦੇ ਮੂੰਹ ਫਿਕੇ ਪੈ ਗਏ, ਮਾਨੋ ਉਹ ਪਰਮੇਸ਼ੁਰ ਨੇ ਲੁਟ ਲਏ ਹੋਣ।੩੨।

ਦੌਹਰਾ

ਸਾਰਿਆਂ ਰਾਜਿਆਂ ਦੇ ਮੂੰਹ ਫਿਕੇ ਪੈ ਗਏ ਅਤੇ ਆਪਣੇ ਆਪਣੇ ਘਰਾਂ ਨੂੰ ਚਲੇ ਗਏ। ਤਦ ਬੂਬਨਾ ਅਤੇ ਜਲੂ ਦਾ ਪ੍ਰੇਮ ਹੋਰ ਅਧਿਕ ਵੱਧ ਗਿਆ।੩੩।

ਚੌਪਈ

ਇਹ ਛਲ ਉਹ ਇਸਤਰੀ ਕਰ ਕੇ ਆ ਗਈ, ਮਾਨੋ ਕਿਸੇ ਨਿਰਧਨ ਨੇ ਨੌ ਨਿਧੀਆਂ ਪ੍ਰਾਪਤ ਕਰ ਲਈਆਂ ਹੋਣ। ਇਸ ਤਰ੍ਹਾਂ (ਉਹ) ਮੁਟਿਆਰ ਵਸ ਵਿਚ ਹੋ ਗਈ, ਮਾਨੋ ਸ਼ਾਹ ਜਲਾਲ ਹੀ ਹੋ ਗਈ ਹੋਵੇ।੩੪।

ਦੌਹਰਾ

ਉਸ ਇਸਤਰੀ ਨੇ ਲਾਲ ਰੰਗ ਦੇ ਬਹੁਤ ਚਮਕੀਲੇ ਬਸਤ੍ਰ ਆਪਣੇ ਪ੍ਰੇਮੀ ਨੂੰ ਪਵਾਏ ਅਤੇ ਉਸ ਨੂੰ ਗਲੇ ਨਾਲ ਲਾ ਕੇ ਭਾਂਤ ਭਾਂਤ ਦੀ ਰਤੀ-ਕੀੜਾ ਕੀਤੀ।੩੫।

ਚੌਪਈ

ਐਸੀ ਪ੍ਰੀਤਿ ਦੂਹੁ ਕੀ ਲਾਗੀ। ਜਾ ਕੇ ਸਭ ਗਾਵਤ ਅਨੁਰਾਗੀ।
ਸੋਤ ਜਗਤ ਡੋਲਤ ਹੀ ਮਗ ਮੈ। ਜਾਹਿਰ ਭਈ ਸਗਲ ਹੀ ਜਗ ਮੈ। ੩੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤਿੰਨ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੩। ੧੯੩੫। ਅਫਸ੍ਰੀ।

ਦੋਹਰਾ

ਇਕ ਅਬਲਾ ਥੀ ਜਾਟ ਕੀ ਤਸਕਰ ਸੇ ਤਿਹ ਨੇਹ।
ਕੇਲ ਕਮਾਵਤ ਤੋਨ ਸੇ ਨਿਤਿ ਬੁਲਾਵਤ ਗ੍ਰੇਹ। ੧।

ਚੌਪਈ

ਏਕ ਦਿਵਸ ਤਸਕਰ ਗ੍ਰਿਹ ਆਯੋ। ਬਹਸਿ ਨਾਰਿ ਯੋ ਬਚਨ ਸੁਨਾਯੋ।
ਕਹਾ ਚੋਰ ਤੁਮ ਦਰਬੁ ਚੁਰਾਵਤ। ਸੁ ਤੁਮ ਨਿਜੁ ਧਨ ਹਿਰਿ ਲੈ ਜਾਵਤ। ੨।

ਦੋਹਰਾ

ਕਾਪਤ ਹੋ ਚਿਤ ਮੈ ਅਧਿਕ ਨੈਕੁ ਨਿਹਾਰਤ ਭੋਰ।
ਭਜਤ ਸੰਧਿ ਕੇ ਤਜਿ ਸਦਨ ਚਿਤ ਚੁਰਾਵੇ ਚੋਰ। ੩।

ਚੌਪਈ

ਪ੍ਰਥਮ ਸਾਂਧਿ ਦੈ ਦਰਬੁ ਚੁਰਾਵੈ। ਪੁਨਿ ਅਪੁਨੇ ਪਤਿ ਕੋ ਦਿਖਾਵੈ।
ਕਾਜੀ ਮੁਫਤੀ ਸਕਲ ਨਿਹਾਰੈ। ਸੇ ਤਸਕਰ ਤਿਹ ਰਾਹ ਪਧਾਰੈ। ੪।

ਦੋਹਰਾ

ਧਨ ਤਸਕਰ ਕੋ ਅਮਿਤ ਦੇ ਘਰ ਤੇ ਦਯੋ ਪਠਾਇ।
ਕੋਟਵਾਰ ਕੋ ਖਬਰਿ ਕਰਿ ਹੋ ਮਿਲਿਹੋ ਤੁਹਿ ਆਇ। ੫।

ਚੌਪਈ

ਅਮਿਤ ਦਰਬੁ ਦੈ ਚੋਰ ਨਿਕਾਰਿਯੋ। ਦੈ ਸਾਂਧਿ ਇਹ ਭਾਤਿ ਪੁਕਾਰਿਯੋ।
ਪਤਿਹਿ ਜਗਾਇ ਕਹਿਯੋ ਧਨ ਹਰਿਯੋ। ਇਹ ਦੇਸੇਸ ਨ੍ਯਾਇ ਨਹਿ ਕਰਿਯੋ। ੬।

ਤ੍ਰਿਯੋ ਬਾਚ

ਕੋਟਵਾਰ ਪੈ ਜਾਇ ਪੁਕਾਰਿਯੋ। ਕਿਨੀ ਚੋਰ ਧਨ ਹਰਿਯੋ ਹਮਾਰਿਯੋ।
ਸਕਲ ਲੋਕ ਤਿਹ ਠਾ ਪਗ ਧਰਿਯੈ। ਹਮਰੇ ਕਛੁਕ ਨ੍ਯਾਇ ਬਿਚਰਿਯੈ। ੭।

ਕਾਜੀ ਕੋਟਵਾਰ ਕੋ ਲੁਯਾਈ। ਸਭ ਲੋਗਨ ਕੇ ਸਾਂਧਿ ਦਿਖਾਈ।
ਤਾ ਕੋ ਹੇਰਿ ਅਧਿਕ ਪਤਿ ਰੋਯੋ। ਚੋਰਨ ਮੋਰ ਸਕਲ ਧਨੁ ਖੋਯੋ। ੮।

ਚੌਪਈ

ਉਨ੍ਹਾਂ ਦੋਹਾਂ ਦੀ ਅਜਿਹੀ ਪ੍ਰੀਤ ਲਗੀ ਸੀ ਕਿ ਉਸ ਨੂੰ ਸਾਰੇ ਪ੍ਰੇਮ ਪੂਰਵਕ ਗਾਉਂਦੇ ਸਨ। ਉਹ (ਉਸ ਪ੍ਰੇਮ ਕਥਾ ਨੂੰ) ਸੁਤਿਆਂ, ਜਾਗਦਿਆਂ ਅਤੇ ਰਸਤਿਆਂ ਵਿਚ ਗਾਉਂਦੇ ਸਨ। (ਇਸ ਤਰ੍ਹਾਂ ਇਹ ਕਥਾ) ਸਾਰੇ ਸੰਸਾਰ ਪ੍ਰਗਟ ਹੋ ਗਈ ਹੈ।੩੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਤਿੰਨ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੦੩। ੧੯੩੫। ਚਲਦਾ।

ਦੋਹਰਾ

ਇਕ ਜੱਟ ਦੀ ਇਸਤਰੀ ਸੀ ਜਿਸ ਦਾ (ਇਕ) ਚੋਰ ਨਾਲ ਪ੍ਰੇਮ ਸੀ। (ਉਹ) ਉਸ ਨੂੰ ਨਿੱਤ ਘਰ ਬੁਲਾ ਕੇ ਕੋਲ ਕਰਦੀ ਸੀ।੧।

ਚੌਪਈ

ਇਕ ਦਿਨ (ਜਦ) ਚੋਰ ਘਰ ਆਇਆ (ਤਾਂ) ਇਸਤਰੀ ਨੇ ਹਸ ਕੇ ਉਸ ਪ੍ਰਤਿ ਕਿਹਾ--ਹੇ ਚੋਰ! ਤੂੰ ਕੀ ਧਨ ਚੁਰਾਉਂਦਾ ਹੈਂ, ਉਹ ਤਾਂ ਤੂੰ ਆਪਣਾ ਧਨ ਹੀ ਲੁਟ ਕੇ ਲੈ ਜਾਂਦਾ ਹੈਂ।੨।

ਦੋਹਰਾ

ਜ਼ਰਾ ਜਿਹੀ ਵੀ ਸਵੇਰ ਹੋਈ ਵੇਖਦਾ ਹੈਂ ਤਾਂ ਚਿਤ ਵਿਚ ਬਹੁਤ ਕੰਬਦਾ ਹੈਂ। ਚਿਤ ਨੂੰ ਚੁਰਾ ਕੇ ਘਰ ਦੀ ਸੰਨ੍ਹ ਨੂੰ ਛਡ ਕੇ ਭਜ ਜਾਂਦਾ ਹੈਂ।੩।

ਚੌਪਈ

ਪਹਿਲਾਂ (ਤੂੰ) ਸੰਨ੍ਹ ਲਾ ਕੇ ਧਨ ਚੁਰਾ ਲੈ। ਫਿਰ ਮੈਂ ਆਪਣੇ ਪਤੀ ਨੂੰ ਦਿਖਾਵਾਂਗੀ। ਕਾਜ਼ੀ ਅਤੇ ਮੁਫਤੀ ਸਭ ਵੇਖਣਗੇ ਕਿ ਚੋਰ (ਸੰਨ੍ਹ ਲਾ ਕੇ) ਉਸ ਰਸਤੇ ਭਜ ਗਿਆ ਹੈ।੪।

ਦੋਹਰਾ

(ਉਸ ਨੇ) ਚੋਰ ਨੂੰ ਬਹੁਤ ਧਨ ਦੇ ਕੇ ਘਰੋਂ ਭਜਾ ਦਿੱਤਾ (ਅਤੇ ਕਿਹਾ ਕਿ) ਕੋਤਵਾਲ ਨੂੰ ਖ਼ਬਰ ਕਰ ਕੇ ਮੈਂ ਵੀ ਤੈਨੂੰ ਆ ਮਿਲਾਂਗੀ।੫।

ਚੌਪਈ

(ਉਸ ਨੇ) ਬਹੁਤ ਧਨ ਦੇ ਕੇ ਚੋਰ ਨੂੰ ਭਜਾ ਦਿੱਤਾ ਅਤੇ ਸੰਨ੍ਹ ਲਾ ਕੇ ਇਸ ਤਰ੍ਹਾਂ ਰੋਲਾ ਪਾਇਆ। (ਉਸ ਨੇ) ਪਤੀ ਨੂੰ ਜ਼ਗਾ ਕੇ ਕਿਹਾ ਕਿ ਧਨ ਲੁਟਿਆ ਗਿਆ ਹੈ। ਇਸ ਦੇਸ ਦੇ ਸੁਆਮੀ ਨੇ ਨਿਆਂ ਨਹੀਂ ਕੀਤਾ ਹੈ।੬।

ਇਸਤਰੀ ਨੇ ਕਿਹਾ--

ਕੋਤਵਾਲ ਪਾਸ ਜਾ ਕੇ ਪੁਕਾਰ ਕੀਤੀ ਕਿ ਕਿਸੇ ਚੋਰ ਨੇ ਸਾਡਾ ਧਨ ਲੁਟ ਲਿਆ ਹੈ। ਸਾਰੇ ਲੋਕ ਉਥੇ ਪਹੁੰਚਣ ਅਤੇ ਸਾਡਾ ਕੁਝ ਨਿਆਂ ਵਿਚਾਰਨ।੭।

(ਉਹ ਇਸਤਰੀ) ਕਾਜ਼ੀ ਅਤੇ ਕੋਤਵਾਲ ਨੂੰ ਲੈ ਆਈ ਅਤੇ ਸਾਰਿਆਂ ਲੋਕਾਂ ਨੂੰ ਸੰਨ੍ਹ ਵਿਖਾਈ। ਉਸ (ਸੰਨ੍ਹ) ਨੂੰ ਵੇਖ ਕੇ ਪਤੀ ਵੀ ਬਹੁਤ ਰੋਇਆ ਕਿ ਚੋਰਾਂ ਨੇ ਮੇਰਾ ਸਾਰਾ ਧਨ ਲੁਟ ਲਿਆ ਹੈ।੮।

ਦੇਖਤ ਤਿਨੈ ਮੂੰਦ ਵਹ ਲਈ। ਰਹਨ ਤੈਸਿਯੈ ਅੰਤਰ ਦਈ।
ਦਿਨ ਬੀਤਯੋ ਰਜਨੀ ਹੈ ਆਈ। ਤਿਸੀ ਪੈਂਡ ਹੈ ਆਪੁ ਸਿਧਾਈ। ੯।

ਦੋਹਰਾ

ਕਾਜੀ ਔ ਕੁਟਵਾਰ ਪੈ ਨਿਜੁ ਪਤਿ ਸਾਂਧਿ ਦਿਖਾਇ।
ਪ੍ਰਥਮੈ ਧਨੁ ਪਹੁਚਾਇ ਕੈ ਬਹੁਰਿ ਮਿਲੀ ਤਿਹ ਜਾਇ। ੧੦।

ਚੌਪਈ

ਸਭ ਕੋਊ ਐਸੀ ਭਾਤਿ ਬਖਾਨੈ। ਨਯਾਇ ਨ ਭਯੋ ਤਾਹਿ ਕਰ ਮਾਨੈ।
ਧਨੁ ਬਿਨੁ ਨਾਰਿ ਝਖਤ ਅਤਿ ਭਈ। ਹੈ ਜੋਗਨ ਬਨ ਮਾਝ ਸਿਧਈ। ੧੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਰੂਪ ਸੰਬਾਦੇ ਇਕ ਸੌ ਚਾਰ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੪। ੧੯੪੬। ਅਫਸ੍ਰੀ।

ਚੌਪਈ

ਅਲਿਮਰਦਾ ਕੋ ਸੁਤ ਇਕ ਰਹੈ। ਤਾਸ ਬੇਗ ਨਾਮਾ ਜਗ ਕਹੈ।
ਬਚਾ ਜੋਹਰੀ ਕੇ ਤਿਨ ਹੇਰਿਯੋ। ਮਹਾ ਰੁਦ੍ਰ ਰਿਪੁ ਤਾ ਕੋ ਘੇਰਿਯੋ। ੧।

ਤਾ ਕੇ ਦੂਰੇ ਦੇਖਨ ਜਾਵੈ। ਰੂਪ ਨਿਹਾਰਿ ਹਿੰਦੈ ਸੁਖ ਪਾਵੈ।
ਕੇਲ ਕਰੇ ਯਾ ਸੋ ਚਿਤ ਭਾਯੋ। ਤੁਰਤੁ ਦੂਤ ਗ੍ਰਿਹ ਤਾਹਿ ਪਠਾਯੋ। ੨।

ਦੂਤ ਅਨੇਕ ਉਪਚਾਰ ਬਨਾਵੈ। ਮੋਹਨ ਰਾਇ ਹਾਥ ਨਹਿ ਆਵੈ।
ਤਿਹ ਤਾ ਸੋ ਇਹ ਭਾਤਿ ਉਚਾਰਿਯੋ। ਤਾਸ ਬੇਗ ਤਾ ਸੋ ਖਿਝਿ ਮਾਰਿਯੋ। ੩।

ਚੋਟਨ ਲਗੇ ਦੂਤ ਰਿਸਿ ਭਰਿਯੋ। ਮੂਰਖ ਜਾਨਿ ਜਤਨ ਤਿਹ ਕਰਿਯੋ।
ਮੋਹਨ ਆਜੁ ਕਹਿਯੋ ਮੈ ਐਹੋ। ਤਾ ਕੋ ਤਾਸ ਬੇਗ ਤੂ ਪੈਹੋ। ੪।

ਯਹ ਸੁਨਿ ਬੈਨ ਫੂਲਿ ਜੜ ਗਯੋ। ਸਾਚ ਬਾਤ ਚੀਨਤ ਚਿਤ ਭਯੋ।
ਲੋਗ ਉਠਾਇ ਪਾਨ ਮਦ ਕਰਿਯੋ। ਮਾਨੁਖ ਹੁਤੋ ਜੋਨਿ ਪਸੁ ਪਰਿਯੋ। ੫।

ਮੋ ਮਨ ਮੋਲ ਮੋਹਨਹਿ ਲਯੋ। ਤਬ ਤੇ ਮੈ ਚੇਰੇ ਹੈ ਗਯੋ।
ਏਕ ਬਾਰ ਜੋ ਤਾਹਿ ਨਿਹਾਰੋ। ਤਨੁ ਮਨੁ ਧਨ ਤਾ ਪੈ ਸਭ ਵਾਰੋ। ੬।

ਬਿਨੁ ਸੁਧਿ ਭਏ ਦੂਤ ਤਿਹ ਚੀਨੋ। ਅੰਡ ਫੋਰਿ ਆਸਨ ਪਰ ਦੀਨੋ।
ਭੂਖਨ ਬਸਤ੍ਰ ਪਾਗ ਤਿਹ ਹਰੀ। ਮੂਰਖ ਕੋ ਸੁਧਿ ਕਛੁ ਨ ਪਰੀ। ੭।

ਉਨ੍ਹਾਂ ਦੇ ਵੇਖਦਿਆਂ (ਉਸ ਨੇ) ਉਹ (ਸੰਨ੍ਹ) ਬੰਦ ਕਰ ਦਿੱਤੀ ਪਰ ਅੰਦਰੋਂ ਉਸੇ ਤਰ੍ਹਾਂ ਰਹਿਣ ਦਿੱਤੀ। ਦਿਨ ਬੀਤ ਗਿਆ ਅਤੇ ਰਾਤ ਹੋ ਗਈ। ਉਸੇ (ਸੰਨ੍ਹ ਦੇ) ਰਸਤੇ ਆਪ ਵੀ ਭਜ ਗਈ।੯।

ਦੋਹਰਾ

ਕਾਜ਼ੀ, ਕੋਤਵਾਲ ਅਤੇ ਆਪਣੇ ਪਤੀ ਨੂੰ ਸੰਨ੍ਹ ਵਿਖਾ ਕੇ ਅਤੇ ਪਹਿਲਾਂ ਧਨ ਪਹੁੰਚਾ ਕੇ ਫਿਰ ਆਪ ਵੀ ਉਸ (ਪ੍ਰੇਮੀ) ਨੂੰ ਜਾ ਮਿਲੀ।੧੦।

ਚੌਪਈ

ਸਭ ਕੋਈ ਇਹੀ ਕਹਿੰਦੇ ਸਨ ਅਤੇ ਮੰਨਦੇ ਸਨ ਕਿ ਉਸ ਨੂੰ ਇਨਸਾਫ਼ ਨਹੀਂ ਮਿਲਿਆ ਹੈ। (ਉਹ) ਇਸਤਰੀ ਧਨ ਤੋਂ ਬਿਨਾ ਬਹੁਤ ਝਖੜੀ ਰਹੀ ਅਤੇ ਜੋਗਣ ਬਣ ਕੇ ਬਨ ਨੂੰ ਚਲੀ ਗਈ।੧੧।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਯਾ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਇਕ ਸੌ ਚਾਰ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੦੪। ੧੯੪੬। ਚਲਦਾ।

ਚੌਪਈ

ਅਲਿਮਰਦਾ ਦਾ ਇਕ ਪੁੱਤਰ ਸੀ ਜਿਸ ਨੂੰ ਲੋਕ ਤਾਸ ਬੋਗ ਕਰ ਕੇ ਜਾਣਦੇ ਸਨ। (ਉਸ ਨੇ ਇਕ ਵਾਰ) ਇਕ ਜੋਹਰੀ ਦਾ ਬੱਚਾ ਵੇਖਿਆ ਤਾਂ ਮਹਾ ਰੁਦ੍ਰ ਦੇ ਵੈਰੀ (ਕਾਮ ਦੇਵ) ਨੇ ਉਸ ਨੂੰ ਘੇਰ ਲਿਆ।੧।

(ਉਹ) ਉਸ ਦੇ ਘਰ (ਉਸ ਨੂੰ) ਵੇਖਣ ਜਾਂਦਾ ਸੀ (ਅਤੇ ਉਸ ਦਾ) ਰੂਪ ਵੇਖ ਕੇ ਮਨ ਵਿਚ ਪ੍ਰਸੰਨ ਹੁੰਦਾ ਸੀ। ਉਸ ਨਾਲ 'ਕੇਲ' (ਕਾਮ-ਕ੍ਰੀੜਾ) ਕਰਨ ਲਈ (ਉਸ ਦਾ) ਚਿਤ ਕਰਨ ਲਗਾ। ਤੁਰਤ ਉਸ ਨੇ ਦੂਤ ਨੂੰ ਉਸ ਦੇ ਘਰ ਭੇਜਿਆ।੨।

ਦੂਤ ਬਹੁਤ ਤਰ੍ਹਾਂ ਦੇ ਉਪਾ ਕਰਦਾ ਸੀ ਪਰ ਮੋਹਨ ਰਾਇ ਹੱਥ ਵਿਚ ਨਹੀਂ ਆਉਂਦਾ ਸੀ। ਉਸ ਨੇ ਤਾਸ ਬੋਗ ਨੂੰ ਜਾ ਕੇ ਇਸ ਤਰ੍ਹਾਂ ਕਿਹਾ ਅਤੇ ਉਸ ਨੇ ਖਿਝ ਕੇ ਉਸ ਨੂੰ ਮਾਰਿਆ।੩।

ਸੱਟਾਂ ਖਾ ਕੇ ਦੂਤ ਕ੍ਰੋਧ ਨਾਲ ਭਰ ਗਿਆ ਅਤੇ ਉਸ (ਤਾਸ ਬੋਗ) ਨੂੰ ਮੂਰਖ ਜਾਣ ਕੇ ਇਹ ਯਤਨ ਕੀਤਾ (ਅਤੇ ਦਸਿਆ--) ਮੋਹਨ ਨੇ ਕਿਹਾ ਹੈ ਕਿ ਅਜ ਮੈਂ ਆਵਾਂਗਾ। ਹੇ ਤਾਸ ਬੋਗ ! ਤੂੰ ਅਜ ਉਸ ਨੂੰ ਪ੍ਰਾਪਤ ਕਰੇਂਗਾ।੪।

ਇਹ ਗੱਲ ਸੁਣ ਕੇ ਮੂਰਖ ਫੁਲ ਗਿਆ ਅਤੇ ਇਸ ਗੱਲ ਨੂੰ ਮਨ ਵਿਚ ਸੱਚਾ ਸਮਝ ਲਿਆ। ਲੋਕਾਂ ਨੂੰ ਉਠਾ ਕੇ (ਭਾਵੇਂ ਭੇਜ ਕੇ) ਸ਼ਰਾਬ ਪੀ ਲਈ। ਮਨੁੱਖ ਹੁੰਦੇ ਹੋਇਆ ਪਸ਼ੂ ਜੂਨ ਪ੍ਰਾਪਤ ਕਰ ਲਈ।੫।

(ਜਦ ਦਾ) ਮੇਰਾ ਮਨ ਮੋਹਨ ਨੇ ਖਰੀਦ ਲਿਆ ਹੈ, ਤਦ ਦਾ ਮੈਂ ਉਸ ਦਾ ਦਾਸ ਹੋ ਗਿਆ ਹਾਂ। ਇਕ ਵਾਰ ਜੇ ਉਸ ਨੂੰ (ਮੈਂ) ਵੇਖ ਲਵਾਂ ਤਾਂ ਤਨ, ਮਨ ਅਤੇ ਧਨ ਉਸ ਉੱਤੇ ਵਾਰ ਦਿਆਂ। ੬।

ਜਦ ਦੂਤ ਨੇ (ਸ਼ਰਾਬ ਦੇ ਨਸ਼ੇ ਕਾਰਨ ਉਸ ਨੂੰ) ਬੇਸੁਧ ਵੇਖਿਆ ਤਾਂ ਉਸ ਦੇ ਗੁਪਤ ਖੇਤਰ ਉੱਤੇ (ਇਕ) ਅੰਡਾ ਭੰਨ ਦਿੱਤਾ। ਉਸ ਦੀ ਪਗੜੀ, ਬਸਤ੍ਰ ਅਤੇ ਜੇਵਰ ਚੁਰਾ ਲਏ। ਉਸ ਮੂਰਖ ਨੂੰ ਕੁਝ ਵੀ ਪਤਾ ਨ ਲਗਾ।੭।

ਮਦਰਾ ਕੀ ਅਤਿ ਭਈ ਖੁਮਾਰੀ। ਪ੍ਰਾਤ ਲਗੇ ਜੜ ਬੁਧਿ ਨ ਸੰਭਾਰੀ।
ਬੀਤੀ ਰੈਨਿ ਭਯੋ ਉਜਿਯਾਰੋ। ਤਨ ਮਨ ਅਪਨੇ ਆਪ ਸੰਭਾਰੋ। ੮।

ਹਾਥ ਜਾਇ ਆਸਨ ਪਰ ਪਰਿਯੋ। ਚੌਕਿ ਬਚਨ ਤਬ ਮੂੜ ਉਚਰਿਯੋ।
ਨਿਕਟ ਆਪਨੋ ਦੂਤ ਬੁਲਾਯੋ। ਤਿਨ ਕਹਿ ਭੇਦ ਸਕਲ ਸਮੁਝਾਯੋ। ੯।

ਦੋਹਰਾ

ਮਤ ਭਏ ਤੁਮ ਮਦ ਭਏ ਸਕਿਯੋ ਕਛੂ ਨਹਿ ਪਾਇ।
ਮਮ ਪ੍ਰਸਾਦ ਤੁਮਰੇ ਸਦਨ ਆਯੋ ਮੋਹਨ ਰਾਇ। ੧੦।

ਚੌਪਈ

ਮੋਹਨ ਤੁਮ ਕੋ ਅਧਿਕ ਰਿਝਾਯੋ। ਭਾਤਿ ਭਾਤਿ ਕਰਿ ਭਾਵ ਲਡਾਯੋ।
ਤਬ ਤੁਮ ਕਛੂ ਸੰਕਾ ਨ ਬਿਚਾਰੀ। ਭੂਖਨ ਬਸਤ੍ਰ ਪਾਗ ਦੈ ਡਾਰੀ। ੧੧।

ਤਾ ਸੋ ਅਧਿਕ ਕੋਲ ਤੈ ਕੀਨੋ। ਭਾਤਿ ਭਾਤਿ ਤਾ ਕੋ ਰਸ ਲੀਨੋ।
ਬੀਤੀ ਰੈਨਿ ਪ੍ਰਾਤ ਜਬ ਭਯੋ। ਤਬ ਤੁਮ ਤਾਹਿ ਬਿਦਾ ਕਰਿ ਦਯੋ। ੧੨।

ਤਬ ਤੇ ਅਧਿਕ ਮਤ ਹੈ ਸੋਯੋ। ਪਰੇ ਪਰੇ ਆਧੇ ਦਿਨ ਖੋਯੋ।
ਮਿਟਿ ਮਦ ਗਯੋ ਜਬੈ ਸੁਧ ਪਾਈ। ਤਬ ਮੋ ਕੋ ਤੈ ਲਯੋ ਬੁਲਾਈ। ੧੩।

ਯਹ ਸੁਨਿ ਬਾਤ ਰੀਝਿ ਜੜ ਗਯੋ। ਛੋਰਿ ਭੰਡਾਰ ਅਧਿਕ ਧਨੁ ਦਯੋ।
ਭੇਦ ਅਭੇਦ ਕਛੂ ਨੈਕੁ ਨ ਚੀਨੋ। ਲੂਟ੍ਹੇ ਹੁਤੋ ਲੂਟਿ ਧਨੁ ਲੀਨੋ। ੧੪।

ਯਹ ਚਰਿਤ੍ਰ ਵਹ ਨਿਤਿ ਬਨਾਵੈ। ਮਦਰੋ ਪ੍ਰਯਾਇ ਅਧਿਕ ਤਿਹ ਸ੍ਵਾਵੈ।
ਸੁਧਿ ਬਿਨੁ ਭਯੋ ਤਾਹਿ ਜਬ ਜਾਨੈ। ਲੇਤ ਉਤਾਰਿ ਜੁ ਕਛੂ ਮਨੁ ਮਾਨੈ। ੧੫।

ਦੋਹਰਾ

ਐਸੇ ਕਰੈ ਚਰਿਤ੍ਰ ਵਹੁ ਸਕੈ ਮੂੜ ਨਹਿ ਪਾਇ।
ਮਦਰੋ ਅਧਿਕ ਪਿਵਾਇ ਕੈ ਮੂੰਡ ਮੂੰਡ ਲੈ ਜਾਇ। ੧੬। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪਾਚ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੫। ੧੯੬੨। ਅਫਜ਼ੂ।

ਚੌਪਈ

ਚਾਰ ਯਾਰ ਮਿਲਿ ਮਤਾ ਪਕਾਯੋ। ਹਮ ਕੋ ਭੂਖਿ ਅਧਿਕ ਸੰਤਾਯੋ।
ਤਾ ਤੇ ਜਤਨ ਕਛੂ ਅਬ ਕਰਿਯੈ। ਬਕਰਾ ਯਾ ਮੁਰਖ ਕੋ ਹਰਿਯੈ। ੧।

ਉਸ ਮੂਰਖ ਨੂੰ ਸ਼ਰਾਬ ਦੀ ਬਹੁਤ ਖੁਮਾਰੀ ਚੜ੍ਹ ਗਈ ਅਤੇ ਸਵੇਰ ਤਕ ਹੋਸ਼ ਨ ਆਈ। ਰਾਤ ਬੀਤ ਗਈ ਅਤੇ ਸਵੇਰ ਹੋ ਗਈ। (ਤਦ ਉਸ ਨੇ) ਆਪਣਾ ਤਨ ਮਨ ਅਤੇ ਆਪਣਾ ਆਪ ਸੰਭਾਲਿਆ।੮।

(ਜਦ) ਉਸ ਦਾ ਹੱਥ ਆਸਨ (ਗੁਪਤ ਖੇਤਰ) ਉਤੇ ਪਿਆ ਤਾਂ ਚੌਂਕ ਕੇ ਮੂਰਖ ਬੋਲਿਆ। ਆਪਣੇ ਕੋਲ ਦੂਤ (ਨੌਕਰ) ਨੂੰ ਬੁਲਾਇਆ। ਉਸ ਨੇ (ਉਸ ਨੂੰ) ਸਾਰਾ ਭੇਦ ਕਹਿ ਕੇ ਸਮਝਾ ਦਿੱਤਾ।੯।

ਦੌਹਰਾ

ਤੁਸੀਂ ਸ਼ਰਾਬ ਦੇ ਨਸ਼ੇ ਵਿਚ ਬੇਸੁੱਧ ਸੋ, ਇਸ ਲਈ ਕੁਝ ਵੀ ਸਮਝ ਨ ਸਕੋ। ਮੇਰੀ ਕ੍ਰਿਪਾ ਕਰ ਕੇ ਮੋਹਨ ਰਾਇ ਤੁਹਾਡੇ ਘਰ ਆਇਆ ਸੀ।੧੦।

ਚੌਪਈ

ਮੋਹਨ ਨੇ ਤੁਹਾਨੂੰ ਬਹੁਤ ਪ੍ਰਸੰਨ ਕੀਤਾ ਅਤੇ ਭਾਂਤ ਭਾਂਤ ਦੇ ਭਾਵਾਂ ਭਰੇ ਲਾਡ ਕੀਤੇ। ਤਦ ਤੁਸੀਂ ਬਿਨਾ ਕਿਸੇ ਸੰਕਾ ਨੂੰ ਵਿਚਾਰਨ ਦੇ (ਉਸ ਨੂੰ) ਜ਼ੇਵਰ, ਬਸਤ੍ਰ ਅਤੇ ਕਪੜੇ ਦੇ ਦਿੱਤੇ।੧੧।

ਤੁਸੀਂ ਉਸ ਨਾਲ ਬਹੁਤ ਕੋਲ-ਕ੍ਰੀੜਾ ਕੀਤੀ ਅਤੇ ਕਈ ਤਰ੍ਹਾਂ ਨਾਲ ਉਸ ਦਾ ਰਸ ਮਾਣਿਆ। ਜਦ ਰਾਤ ਬੀਤ ਗਈ ਅਤੇ ਸਵੇਰਾ ਹੋ ਗਿਆ, ਤਾਂ ਤੁਸੀਂ ਉਸ ਨੂੰ ਵਿਦਾ ਕਰ ਦਿੱਤਾ।੧੨।

ਤਦ ਤੋਂ (ਤੁਸੀਂ) ਅਧਿਕ ਮਸਤ ਹੋ ਕੇ ਸੌਂ ਗਏ ਅਤੇ ਪਿਆਂ ਪਿਆਂ ਅੱਧਾ ਦਿਨ ਬੀਤ ਗਿਆ। ਜਦੋਂ ਨਸ਼ਾ ਖਤਮ ਹੋ ਗਿਆ ਅਤੇ ਹੋਸ਼ ਆ ਗਈ, ਤਦ ਤੁਸੀਂ ਮੈਨੂੰ ਬੁਲਾ ਲਿਆ।੧੩।

ਇਹ ਗੱਲ ਸੁਣ ਕੇ (ਉਹ) ਮੂਰਖ ਬਹੁਤ ਖੁਸ਼ ਹੋ ਗਿਆ ਅਤੇ ਖਜ਼ਾਨਾ ਖੋਲ ਕੇ ਬਹੁਤ ਧਨ (ਦੂਤ ਨੂੰ) ਦਿੱਤਾ। (ਉਸ ਨੇ) ਭੇਦ ਅਭੇਦ ਕੁਝ ਨ ਜਾਣਿਆ। (ਦੂਤ ਨੇ ਲੋਕਾਂ ਤੋਂ) ਲੁਟਿਆ ਹੋਇਆ ਧਨ (ਉਸ ਤੋਂ) ਲੁਟ ਲਿਆ।੧੪।

ਇਸ ਪ੍ਰਕਾਰ ਦਾ ਚਰਿਤ੍ਰ ਉਹ ਨਿੱਤ ਕਰਦਾ ਸੀ ਅਤੇ ਜ਼ਿਆਦਾ ਸ਼ਰਾਬ ਪਿਲਾ ਕੇ ਉਸ ਨੂੰ ਸੰਵਾ ਦਿੰਦਾ ਸੀ। ਜਦ ਉਸ ਨੂੰ ਬੇਸੁੱਧ ਵੇਖਦਾ ਤਾਂ ਜੋ ਮਨ ਵਿਚ ਆਉਂਦਾ, (ਉਸ ਦੇ ਸ਼ਰੀਰ ਤੋਂ) ਉਤਾਰ ਲੈਂਦਾ।੧੫।

ਦੌਹਰਾ

ਉਹ (ਦੂਤ) ਰੋਜ਼ ਅਜਿਹਾ ਚਰਿਤ੍ਰ ਕਰਦਾ ਅਤੇ ਮੂਰਖ (ਤਾਸ ਬੇਗ) ਉਸ ਨੂੰ ਨ ਸਮਝਦਾ। (ਉਸ ਨੂੰ) ਜ਼ਿਆਦਾ ਸ਼ਰਾਬ ਪਿਲਾ ਕੇ (ਉਸ ਦਾ ਸਾਰਾ ਧਨ) ਲੁਟ ਕੇ ਲੈ ਜਾਂਦਾ।੧੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਪੰਜਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੦੫। ੧੯੬੨। ਚਲਦਾ।

ਚੌਪਈ

ਚਾਰ ਯਾਰਾਂ ਨੇ ਮਿਲ ਕੇ ਇਕ ਮਤਾ ਪਕਾਇਆ ਕਿ ਸਾਨੂੰ ਭੁਖ ਬਹੁਤ ਤੰਗ ਕਰ ਰਹੀ ਹੈ। ਇਸ ਲਈ ਹੁਣ (ਖਾਣੇ ਦਾ) ਕੁਝ ਉਪਾ ਕਰਨਾ ਚਾਹੀਦਾ ਹੈ। (ਮਾਰਗ ਉਤੇ ਜਾ ਰਹੇ) ਇਸ ਮੂਰਖ ਦਾ ਬਕਰਾ ਖੋਹ ਲੈਣਾ ਚਾਹੀਦਾ ਹੈ।੧।

ਕੋਸ ਕੋਸ ਲਗਿ ਠਾਵੇ ਭਏ। ਮਨ ਮੈ ਇਹੈ ਬਿਚਾਰਤ ਭਏ।
 ਵਹ ਜਾ ਕੇ ਆਗੇ ਹੂੰ ਆਯੋ। ਤਿਨ ਤਾ ਸੋ ਇਹ ਭਾਤਿ ਸੁਨਾਯੋ। ੨।
 ਕਹਾ ਸੁ ਏਹਿ ਕਾਧੇ ਪੈ ਲਯੋ। ਕਾ ਤੋਰੀ ਮਤਿ ਕੋ ਹੂੰ ਗਯੋ।
 ਯਾ ਕੋ ਪਟਕਿ ਧਰਨਿ ਪਰ ਮਾਰੋ। ਸੁਖ ਸੇਤੀ ਨਿਜ ਧਾਮ ਸਿਧਾਰੋ। ੩।

ਦੋਹਰਾ

ਭਲੋ ਮਨੁਖ ਪਛਾਨਿ ਕੈ ਤੋ ਹਮ ਭਾਖਤ ਤੋਹਿ।
 ਕੂਕਰ ਤੈ ਕਾਧੈ ਲਯੋ ਲਾਜ ਲਗਤ ਹੈ ਮੋਹਿ। ੪।

ਚੌਪਈ

ਚਾਰਿ ਕੋਸ ਮੂਰਖ ਜਬ ਆਯੋ। ਚਹੂੰਅਨ ਯੋ ਬਚ ਭਾਖਿ ਸੁਨਾਯੋ।
 ਸਾਚੁ ਸਮੁਝਿ ਲਾਜਤ ਚਿਤ ਭਯੋ। ਬਕਰਾ ਸ੍ਵਾਨਿ ਜਾਨਿ ਤਜਿ ਦਯੋ। ੫।

ਦੋਹਰਾ

ਤਿਨ ਚਾਰੋ ਗਹਿ ਤਿਹ ਲਯੋ ਭਖਿਯੋ ਤਾ ਕਹ ਜਾਇ।
 ਅਜਿ ਤਜ ਭਜਿ ਜਿਤਿ ਘਰ ਗਯੋ ਛਲ ਨਹਿ ਲਖਿਯੋ ਬਨਾਇ। ੬। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਟਿ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੦੬। ੧੯੬੮। ਅਫਸ੍ਰੀ।

ਚੌਪਈ

ਜੋਧਨ ਦੇਵ ਜਾਟ ਇਕ ਰਹੈ। ਮੈਨ ਕੁਅਰਿ ਤਿਹ ਤ੍ਰਿਯ ਜਗ ਅਹੈ।
 ਜੋਧਨ ਦੇਵ ਸੋਇ ਜਬ ਜਾਵੈ। ਜਾਰ ਤੀਰ ਤਬ ਤ੍ਰਿਯਾ ਸਿਧਾਵੈ। ੧।
 ਜਬ ਸੋਯੋ ਜੋਧਨ ਬਡਭਾਗੀ। ਤਬ ਹੀ ਮੈਨ ਕੁਅਰਿ ਜੀ ਜਾਗੀ।
 ਪਤਿ ਕੋ ਛੋਰਿ ਜਾਰ ਪੈ ਗਈ। ਲਾਗੀ ਸਾਂਧਿ ਦ੍ਰਿਸਟਿ ਪਰ ਗਈ। ੨।
 ਤਬ ਗ੍ਰਿਹ ਪਲਟਿ ਬਹੁਰਿ ਵਹੁ ਆਈ। ਜੋਧਨ ਦੇਵਹਿ ਦਯੋ ਜਗਾਈ।
 ਤੇਰੀ ਮਤਿ ਕੋਨ ਕਹੁ ਹਰੀ। ਲਾਗੀ ਸੰਧਿ ਦ੍ਰਿਸਟਿ ਨਹਿ ਪਰੀ। ੩।

ਜੋਧਨ ਜਗਤ ਲੋਗ ਸਭ ਜਾਗੇ। ਗ੍ਰਿਹ ਤੇ ਨਿਕਸਿ ਚੋਰ ਤਬ ਭਾਗੇ।
 ਕੇਤੇ ਹਨੇ ਬਾਧਿ ਕਈ ਲਏ। ਕੇਤੇ ਤ੍ਰਸਤ ਭਾਜਿ ਕੈ ਗਏ। ੪।

ਜੋਧਨ ਦੇਵ ਫੁਲਿਤ ਭਯੋ। ਮੇਰੋ ਧਾਮ ਰਾਖਿ ਇਹ ਲਯੋ।
 ਤ੍ਰਿਯ ਕੀ ਅਧਿਕ ਬਡਾਈ ਕਰੀ। ਜੜ ਕੋ ਕਛੂ ਖਬਰ ਨਹਿ ਪਰੀ। ੫।

ਧਾਮ ਉਬਾਰਿਯੋ ਆਪਨੋ ਕੀਨੋ ਚੋਰ ਖੁਆਰ।
 ਮੀਤ ਜਗਾਯੋ ਆਨਿ ਕੈ ਧੰਨਿ ਸੁ ਮੈਨ ਕੁਆਰ। ੬। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਾਤ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੦੭। ੧੯੭੪। ਅਫਸ੍ਰੀ।

ਉਹ ਕੋਹ ਕੋਹ ਦੇ ਫ਼ਾਸਲੇ ਉਤੇ ਖੜੇ ਹੋ ਗਏ ਅਤੇ ਮਨ ਵਿਚ ਸਾਰਿਆਂ ਨੇ ਇਹ ਵਿਚਾਰ ਲਿਆ ਕਿ ਉਹ ਜਿਸ ਦੇ ਅਗੋਂ ਲੰਘੇ, ਉਹ ਉਸ ਨੂੰ ਇਸ ਤਰ੍ਹਾਂ ਕਰੇ।੨।

ਇਸ (ਕੁੱਤੇ ਨੂੰ) ਕਿਸ ਲਈ ਮੋਢੇ ਉਤੇ ਚੁਕਿਆ ਹੋਇਆ ਹੈ। ਤੇਰੀ ਅਕਲ ਨੂੰ ਕੀ ਹੋ ਗਿਆ ਹੈ। ਇਸ ਨੂੰ ਪਟਕਾ ਕੇ ਧਰਤੀ ਉਤੇ ਸੁਟੋ ਅਤੇ ਸੁਖ ਪੂਰਵਕ ਆਪਣੇ ਘਰ ਨੂੰ ਜਾਓ।੩।

ਦੌਹਰਾ

ਤੈਨੂੰ ਭਲਾ ਮਨੁੱਖ ਸਮਝ ਕੇ ਅਸੀਂ ਇਹ ਕਹਿੰਦੇ ਹਾਂ। (ਤੁਸੀਂ) ਕੁੱਤੇ ਨੂੰ ਮੋਢੇ ਉਤੇ ਚੁਕਿਆ ਹੋਇਆ ਹੈ ਅਤੇ ਮੈਨੂੰ ਸ਼ਰਮ ਆਉਂਦੀ ਹੈ।੪।

ਚੌਪਈ

ਜਦ ਉਹ ਮੂਰਖ ਚਾਰ ਕੋਹ ਚਲਦਾ ਹੋਇਆ ਆਇਆ (ਤਾਂ) ਚੌਹਾਂ ਨੇ (ਉਸ ਨੂੰ) ਇਹੋ ਗੱਲ ਕਹੀ। (ਉਹ ਇਸ ਨੂੰ) ਸੱਚ ਸਮਝ ਕੇ ਮਨ ਵਿਚ ਬਹੁਤ ਲਜਿਤ ਹੋਇਆ ਅਤੇ ਬਕਰੇ ਨੂੰ ਕੁੱਤਾ ਸਮਝ ਕੇ ਛੱਡ ਦਿੱਤਾ।੫।

ਦੌਹਰਾ

ਉਨ੍ਹਾਂ ਚੌਹਾਂ (ਯਾਰਾਂ ਨੇ) ਉਸ (ਬਕਰੇ ਨੂੰ) ਪਕੜ ਲਿਆ ਅਤੇ ਉਸ ਨੂੰ ਲੈ ਜਾ ਕੇ ਖਾਇਆ। (ਉਹ) ਮੂਰਖ ਬਕਰਾ ਛੱਡ ਕੇ ਭਜ ਕੇ ਘਰ ਚਲਾ ਗਿਆ, (ਪਰ ਉਨ੍ਹਾਂ ਦੇ) ਛਲ ਨੂੰ ਨ ਸਮਝ ਸਕਿਆ।੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਛੇਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੦੬। ੧੯੬੮। ਚਲਦਾ।

ਚੌਪਈ

ਇਕ ਜੋਧਨ ਦੇਵ ਨਾਂ ਦਾ ਜੱਟ ਰਹਿੰਦਾ ਸੀ। ਉਸ ਦੀ ਇਸਤਰੀ ਮੈਨ ਕੁਅਰਿ ਸੀ। ਜਦ ਜੋਧਨ ਦੇਵ ਸੌਂ ਜਾਂਦਾ ਤਾਂ (ਉਸ ਦੀ) ਇਸਤਰੀ ਯਾਰ ਕੋਲ ਚਲੀ ਜਾਂਦੀ।੧।

ਜਦ ਵਡਭਾਗੀ ਜੋਧਨ ਸੌਂ ਗਿਆ, ਤਦ ਹੀ ਮੈਨ ਕੁਅਰਿ ਜਾਗ ਪਈ। (ਉਹ) ਪਤੀ ਨੂੰ ਛੱਡ ਕੇ ਯਾਰ ਕੋਲ ਗਈ। (ਉਸ ਦੀ) ਨਜ਼ਰ ਲਗੀ ਹੋਈ ਸੰਨ੍ਹ ਉਤੇ ਪਈ।੨।

ਤਦ ਉਹ ਫਿਰ ਘਰ ਨੂੰ ਪਰਤ ਕੇ ਆਈ ਅਤੇ ਜੋਧਨ ਦੇਵ ਨੂੰ ਆ ਕੇ ਜਗਾਇਆ (ਅਤੇ ਕਿਹਾ-) ਤੇਰੀ ਮਤ ਕਿਉਂ ਮਾਰੀ ਗਈ ਹੈ ਕਿ ਸੰਨ੍ਹ ਲਗੀ ਹੋਈ ਹੈ ਅਤੇ ਤੇਰੀ ਨਜ਼ਰ (ਉਸ ਉਤੇ) ਨਹੀਂ ਪਈ ਹੈ।੩।

ਜੋਧਨ ਦੇ ਜਾਗਣ ਤੇ ਸਾਰੇ ਲੋਕ ਜਾਗ ਗਏ। ਤਦ ਚੋਰ ਘਰ ਵਿਚੋਂ ਨਿਕਲ ਕੇ ਭਜ ਗਏ। (ਉਨ੍ਹਾਂ ਚੋਰਾਂ ਵਿਚੋਂ) ਕਈ ਮਾਰ ਦਿੱਤੇ, ਕਈ ਬੰਨ੍ਹ ਲਏ ਅਤੇ ਕਈ ਡਰ ਦੇ ਮਾਰਿਆਂ ਭਜ ਗਏ।੪।

ਜੋਧਨ ਦੇਵ ਬਹੁਤ ਪ੍ਰਸੰਨ ਹੋਇਆ ਕਿ ਇਸ ਨੇ ਮੇਰਾ ਘਰ ਬਚਾ ਲਿਆ ਹੈ। (ਉਸ ਨੇ) ਇਸਤਰੀ ਦੀ ਬਹੁਤ ਵਡਿਆਈ ਕੀਤੀ, (ਪਰ ਉਸ) ਮੂਰਖ ਨੂੰ (ਵਾਸਤਵਿਕਤਾ ਦੀ) ਕੁਝ ਖਬਰ ਵੀ ਨ ਹੋਈ।੫।

ਆਪਣੇ ਘਰ ਨੂੰ ਬਚਾ ਲਿਆ ਅਤੇ ਚੋਰਾਂ ਨੂੰ ਖੁਆਰ ਕੀਤਾ। ਮਿਤਰ ਨੂੰ ਆਣ ਕੇ ਜਗਾਇਆ। (ਇਹ) ਮੈਨ ਕੁਅਰਿ (ਸਚਮੁਚ) ਧੰਨ ਹੈ।੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਸਤਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੦੭। ੧੯੭੪। ਚਲਦਾ।

ਦੋਹਰਾ

ਏਕ ਦਿਵਸ ਸ੍ਰੀ ਕਪਿਲ ਮੁਨਿ ਇਕ ਠਾ ਕਿਯੋ ਪਯਾਨ।
 ਹੇਰਿ ਅਪਸਰਾ ਬਸਿ ਭਯੋ ਸੋ ਤੁਮ ਸੁਨਹੁ ਸੁਜਾਨ। ੧।
 ਰੰਭਾ ਨਾਮਾ ਅਪਸਰਾ ਤਾ ਕੋ ਰੂਪ ਨਿਹਾਰਿ।
 ਮੁਨਿ ਕੋ ਗਿਰਿਯੋ ਤੁਰਤ ਹੀ ਬੀਰਜ ਭੂਮਿ ਮਝਾਰ। ੨।
 ਗਿਰਿਯੋ ਰੇਤਿ ਮੁਨਿ ਕੇ ਜਬੈ ਰੰਭਾ ਰਹਿਯੋ ਅਧਾਨ।
 ਡਾਰਿ ਸਿੰਧੁ ਸਰਿਤਾ ਤਿਸੈ ਸੁਰ ਪੁਰ ਕਰਿਯੋ ਪਯਾਨ। ੩।

ਚੌਪਈ

ਬਹਤ ਬਹਤ ਕੰਨਿਯਾ ਤਹ ਆਈ। ਆਗੇ ਜਹਾ ਸਿੰਧ ਕੋ ਰਾਈ।
 ਬ੍ਰਹਮਦਤ ਸੋ ਨੈਨ ਨਿਹਾਰੀ। ਤਹ ਤੇ ਕਾਵਿ ਸੁਤਾ ਕਰਿ ਪਾਰੀ। ੪।
 ਸਸਿਯਾ ਸੰਖਿਯਾ ਤਾ ਕੀ ਧਰੀ। ਭਾਤਿ ਭਾਤਿ ਸੋ ਸੇਵਾ ਕਰੀ।
 ਜਬ ਜੋਬਨ ਤਾ ਕੇ ਹੂੰ ਆਯੋ। ਤਬ ਰਾਜੇ ਇਹ ਮੰਤ੍ਰ ਪਕਾਯੋ। ੫।
 ਪੁੰਨੁ ਪਾਤਿਸਾਹ ਕੋ ਚੀਨੋ। ਪਠੈ ਦੂਤ ਤਾ ਕੋ ਇਕ ਦੀਨੋ।
 ਪੁੰਨੁ ਬਚਨ ਸੁਨਤ ਤਹ ਆਯੋ। ਰਾਵ ਬ੍ਰਾਹਮਣ ਕੋ ਬਿਵਤ ਬਨਾਯੋ। ੬।

ਦੋਹਰਾ

ਮ੍ਰਿਗੀਅਹਿ ਤੇ ਜਾ ਕੇ ਸਰਸ ਨੈਨ ਬਿਰਾਜਤ ਸ੍ਯਾਮ।
 ਜੀਤਿ ਲਈ ਸਸਿ ਕੀ ਕਲਾ ਯਾ ਤੇ ਸਸਿਯਾ ਨਾਮ। ੭।

ਚੌਪਈ

ਪੁਰ ਕੇ ਲੋਕ ਸਕਲ ਮਿਲਿ ਆਏ। ਭਾਤਿ ਭਾਤਿ ਬਾਦਿਤੁ ਬਜਾਏ।
 ਮਿਲਿ ਮਿਲ ਗੀਤ ਸਭੈ ਸੁਭ ਗਾਵਹਿ। ਸਸਿਯਹਿ ਹੇਰਿ ਸਭੈ ਬਲਿ ਜਾਵਹਿ। ੮।

ਦੋਹਰਾ

ਨਾਦ ਨਫੀਰੀ ਕਾਨੁਰੇ ਦੁੰਦਭਿ ਬਜੇ ਅਨੇਕ।
 ਤੁਰਨਿ ਬ੍ਰਿਧਿ ਬਾਲਾ ਜਿਤੀ ਗ੍ਰਿਹ ਮਹਿ ਰਹੀ ਨ ਏਕ। ੯।

ਚੌਪਈ

ਅਬਲਾ ਰਹੀ ਧਾਮ ਕੋਊ ਨਾਹੀ। ਹੇਰਿ ਰੂਪ ਦੁਹੰਅਨ ਬਲਿ ਜਾਹੀ।
 ਇਹ ਭੀਤਰ ਪੁੰਨੁ ਕਹੁ ਕੋ ਹੈ। ਸਬਜ ਧਨੁਖ ਜਾ ਕੇ ਕਰ ਸੋਹੈ। ੧੦।

ਸਵੈਯਾ

ਢੋਲ ਮ੍ਰਿਦੰਗ ਬਜੇ ਸਭ ਹੀ ਘਰ ਯੋ ਪੁਰ ਆਜੁ ਕੁਲਾਹਲ ਭਾਰੀ।
 ਗਾਵਤ ਗੀਤ ਬਜਾਵਤ ਤਾਲ ਦਿਵਾਵਤ ਆਵਤਿ ਨਾਗਰਿ ਗਾਰੀ।

ਦੋਹਰਾ

ਇਕ ਦਿਨ ਸ੍ਰੀ ਕਪਿਲ ਮੁਨੀ ਕਿਸੇ ਥਾਂ ਤੇ ਗਏ। (ਉਹ ਇਕ) ਅਪੰਛਰਾ ਨੂੰ ਵੇਖ ਕੇ ਉਸ ਦੇ ਵਸ ਵਿਚ ਹੋ ਗਏ। ਹੇ ਸੁਜਾਨ (ਰਾਜੇ!) ਤੁਸੀਂ ਉਹ (ਕਥਾ) ਸੁਣੋ। ੧। ਰੰਭਾ ਨਾਂ ਦੀ ਅਪੰਛਰਾ ਦੇ ਬਹੁਤ ਸੁੰਦਰ ਰੂਪ ਨੂੰ ਵੇਖ ਕੇ ਮੁਨੀ ਦਾ ਵੀਰਜ ਤੁਰਤ ਧਰਤੀ ਉਤੇ ਡਿਗ ਪਿਆ। ੨। ਜਦੋਂ ਮੁਨੀ ਦਾ ਵੀਰਜ ਡਿਗਿਆ ਤਾਂ ਰੰਭਾ ਨੂੰ ਗਰਭ ਹੋ ਗਿਆ। (ਉਸ ਗਰਭ ਤੋਂ ਇਕ ਕੰਨਿਆ ਪੈਦਾ ਹੋਈ) ਉਸ ਨੂੰ (ਉਹ) ਸਿੰਧ ਨਦੀ ਵਿਚ ਸੁਟ ਕੇ ਸਵਰਗ ਲੋਕ ਨੂੰ ਚਲੀ ਗਈ। ੩।

ਚੌਪਈ

(ਉਹ) ਕੰਨਿਆ ਰੁੜ੍ਹਦਿਆਂ ਰੁੜ੍ਹਦਿਆਂ ਉਥੇ ਆ ਪਹੁੰਚੀ ਜਿਥੇ ਅਗੇ ਸਿੰਧ (ਖੇਤਰ) ਦਾ ਰਾਜਾ (ਰਹਿੰਦਾ) ਸੀ। ਬ੍ਰਹਮਦੱਤ (ਰਾਜੇ) ਨੇ ਉਸ (ਕੰਨਿਆ) ਨੂੰ ਅੱਖਾਂ ਨਾਲ ਵੇਖਿਆ। ਉਸ ਨੂੰ (ਨਦੀ ਵਿਚੋਂ) ਕਢਵਾ ਕੇ ਧੀ ਬਣਾ ਕੇ ਪਾਲਿਆ। ੪।

ਉਸ ਦਾ ਨਾਂ 'ਸਸਿਯਾ' (ਸਸੀ) ਰਖਿਆ ਅਤੇ ਭਾਂਤ ਭਾਂਤ ਨਾਲ ਉਸ ਦੀ ਸੇਵਾ ਕੀਤੀ। ਜਦ ਉਹ ਜੋਬਨਵਤੀ ਹੋ ਗਈ ਤਦ ਰਾਜੇ ਨੇ ਇਸ ਤਰ੍ਹਾਂ ਸੋਚਿਆ। ੫।

(ਉਸ ਲਈ ਵਰ ਵਜੋਂ) ਪੁੰਨੂੰ ਰਾਜੇ ਨੂੰ ਸੋਚਿਆ ਅਤੇ ਉਸ ਵਲ ਇਕ ਦੂਤ ਨੂੰ ਭੇਜ ਦਿੱਤਾ। ਪੁੰਨੂੰ ਬਚਨ ਸੁਣ ਕੇ ਉਥੇ ਆਇਆ ਅਤੇ ਰਾਜੇ ਨੇ ਵਿਆਹ ਦੀ ਵਿਉਂਤ ਬਣਾਈ। ੬।

ਦੋਹਰਾ

ਜਿਸ ਦੇ ਸੁੰਦਰ ਕਾਲੇ ਨੈਣ ਹਿਰਨੀ ਵਾਂਗ ਸੁਸ਼ੋਭਿਤ ਸਨ, ਉਸ ਨੇ ਚੰਦ੍ਰਮਾ ਦੀ ਕਲਾ ਨੂੰ ਜਿਤ ਲਿਆ ਸੀ, ਇਸ ਲਈ ਉਸ ਦਾ ਨਾਮ 'ਸਸਿਯਾ' ਸੀ। ੭।

ਚੌਪਈ

ਨਗਰ ਦੇ ਸਾਰੇ ਲੋਕ ਭਾਂਤ ਭਾਂਤ ਦੇ ਵਾਜੇ ਵਜਾਉਂਦੇ ਹੋਏ ਮਿਲ ਕੇ ਉਥੇ ਆ ਗਏ। ਸਭ ਮਿਲ ਕੇ ਸੁਭ ਗੀਤ ਗਾ ਰਹੇ ਸਨ ਅਤੇ ਸਸਿਯਾ ਨੂੰ ਵੇਖ ਕੇ ਸਾਰੇ ਨਿਛਾਵਰ ਹੁੰਦੇ ਸਨ। ੮।

ਦੋਹਰਾ

ਅਨੇਕ ਨਾਦ, ਨਫ਼ੀਰੀ, ਕਾਨੜੇ ਅਤੇ ਨਗਾਰੇ ਵਜਦੇ ਸਨ। ਜਵਾਨ, ਬਿਰਧ, ਬਾਲਿਕਾ ਜਿਤਨੀਆਂ ਵੀ ਸਨ, ਇਕ ਵੀ ਘਰਾਂ ਵਿਚ ਨ ਰਹੀ (ਸਭ ਉਸ ਨੂੰ ਵੇਖਣ ਲਈ ਆ ਗਈਆਂ)। ੯।

ਚੌਪਈ

ਕੋਈ ਵੀ ਇਸਤਰੀ ਘਰ ਵਿਚ ਨ ਰਹੀ। ਦੋਹਾਂ (ਪੁੰਨੂੰ ਅਤੇ ਸਸਿਯਾ) ਦੀ ਸੁੰਦਰਤਾ ਨੂੰ ਵੇਖ ਕੇ ਬਲਿਹਾਰੀ ਜਾ ਰਹੀਆਂ ਸਨ। ਇਨ੍ਹਾਂ ਵਿਚੋਂ ਪੁੰਨੂੰ ਕਿਹੜਾ ਹੈ? (ਉੱਤਰ) ਜਿਸ ਦੇ ਹੱਥ ਵਿਚ ਹਰੇ ਰੰਗ ਦਾ ਧਨੁਸ ਸੋਭ ਰਿਹਾ ਹੈ। ੧੦।

ਸਵੈਯਾ

ਢੋਲ ਅਤੇ ਮ੍ਰਿਦੰਗ ਸਾਰਿਆਂ ਦੇ ਘਰਾਂ ਵਿਚ ਵਜ ਰਹੇ ਸਨ, ਇਸ ਨਗਰ ਵਿਚ ਖੂਬ ਸ਼ੋਰ ਸ਼ਰਾਬਾ ਹੈ। ਸ਼ਹਿਰਨਾਂ ਗੀਤ ਗਾਉਂਦੀਆਂ ਸਨ, ਤਾੜੀਆਂ ਵਜਾਉਂਦੀਆਂ ਸਨ ਅਤੇ ਗਾਲ਼ੀਆਂ ਦਿੰਦੀਆਂ ਆ ਰਹੀਆਂ ਸਨ। ਇਕੋ ਵਾਰ ਹੀ ਹਜ਼ਾਰਾਂ ਭੇਰੀਆਂ ਵਜ ਉਠੀਆਂ ਸਨ

ਭੇਰ ਹਜਾਰ ਬਜੀ ਇਕ ਬਾਰ ਮਹਾ ਛਬਿਯਾਰ ਹਸੈ ਮਿਲਿ ਨਾਰੀ।
ਦੇਹਿ ਅਸੀਸ ਕਹੇ ਜਗਦੀਸ ਇਹ ਜੋਰੀ ਜਿਯੋ ਜੁਗ ਚਾਰਿ ਤਿਹਾਰੀ॥੧੧॥

ਰੂਪ ਅਪਾਰ ਲਖੈ ਨ੍ਰਿਪ ਕੋ ਪੁਰਬਾਸਿਨ ਕੋ ਉਪਜਿਯੋ ਸੁਖ ਭਾਰੋ।
ਭੀਰ ਭਈ ਨਰ ਨਾਰਿਨ ਕੀ ਸਭਹੂੰ ਸਭ ਸੋਕ ਬਿਦਾ ਕਰਿ ਡਾਰੋ।
ਪੂਰਨ ਪੁੰਨਯ ਪ੍ਰਤਾਪ ਤੇ ਆਜੁ ਮਿਲਿਯੋ ਮਨ ਭਾਵਤ ਮੀਤ ਪਿਯਾਰੋ।
ਆਵਤ ਜਾਹਿ ਕਹੈ ਮਨ ਮਾਹਿ ਸੁ ਬਾਲ ਜੀਓ ਪਤਿ ਲਾਲ ਤਿਹਾਰੋ॥ ੧੨॥

ਕੇਸਰਿ ਅੰਗ ਬਰਾਤਿਨ ਕੇ ਛਿਰਕੇ ਮਿਲਿ ਬਾਲ ਸੁ ਆਨੰਦ ਜੀ ਕੇ।
ਛੈਲਨਿ ਛੈਲ ਛਕੇ ਚਹੂੰ ਓਵਨ ਗਾਵਤ ਗੀਤ ਸੁਹਾਵਤ ਨੀਕੇ।
ਰਾਜ ਕੋ ਰੂਪ ਲਖੇ ਅਤਿ ਹੀ ਗਨ ਰਾਜਨ ਕੇ ਸਭ ਲਾਗਤ ਫੀਕੇ।
ਯੋ ਮੁਸਕਾਹਿ ਕਹੈ ਮਨ ਮਾਹਿ ਸਭੇ ਬਲਿ ਜਾਹਿ ਪਿਯਾਰੀ ਕੇ ਪੀ ਕੇ॥ ੧੩॥

ਸਾਤ ਸੁਹਾਗਨਿ ਲੈ ਬਟਨੋ ਘਸਿ ਲਾਵਤ ਹੈ ਪਿਯ ਕੇ ਤਨ ਮੈ।
ਮੂਰਛਾਇ ਲੁਭਾਇ ਰਹੀ ਅਬਲਾ ਲਖਿ ਲਾਲਚੀ ਲਾਲ ਤਿਸੀ ਛਿਨ ਮੈ।
ਨ੍ਰਿਪ ਰਾਜ ਸੁ ਰਾਜਤ ਹੈ ਤਿਨ ਮੇ ਲਖਿ ਯੋ ਉਪਮਾ ਉਪਜੀ ਮਨ ਮੈ।
ਸਜਿ ਸਾਜਿ ਬਰਾਜਤ ਹੈ ਸੁ ਮਨੋ ਨਿਸਿ ਰਾਜ ਨਛਤ੍ਰਨ ਕੇ ਗਨ ਮੈ॥ ੧੪॥

ਸਿੰਧੁ ਕੇ ਸੰਖ ਸੁਰੇਸ ਕੇ ਆਵਜ ਸੂਰ ਕੇ ਨਾਦ ਸੁਨੈ ਦਰਵਾਜੇ।
ਮੌਜਨ ਕੇ ਮੁਰਲੀ ਮਧੁਰੀ ਧੁਨਿ ਦੇਵਨ ਕੇ ਬਹੁ ਦੁੰਦਭਿ ਬਾਜੇ।
ਜੀਤ ਕੇ ਜੋਗ ਮਹੇਸਨ ਕੇ ਮੁਖ ਮੰਗਲ ਕੇ ਗ੍ਰਿਹ ਮੰਦਲ ਰਾਜੇ।
ਬ੍ਰਹਮਾ ਤਹੀ ਨ੍ਰਿਪ ਰਾਜ ਤਬੈ ਅਤਿ ਆਨੰਦ ਕੇ ਅਤਿ ਆਨਕ ਬਾਜੇ॥ ੧੫॥

ਬ੍ਰਹਮਾ ਭਯੋ ਜਬ ਹੀ ਇਹ ਸੋ ਤਬ ਬਾਤ ਸੁਨੀ ਨ੍ਰਿਪ ਕੀ ਬਰ ਨਾਰੀ।
ਚੌਕਿ ਰਹੀ ਅਤਿ ਹੀ ਚਿਤ ਮੈ ਕਛੁ ਔਰ ਹੁਤੀ ਅਬ ਔਰ ਬਿਚਾਰੀ।
ਮੰਤ੍ਰ ਕਰੇ ਲਿਖਿ ਜੰਤ੍ਰ ਘਨੇ ਅਰੁ ਤੰਤ੍ਰਨ ਸੋ ਇਹ ਬਾਤ ਸੁਧਾਰੀ।
ਲਾਗੀ ਉਚਾਟ ਰਹੇ ਚਿਤ ਮੈ ਕਬਹੂੰ ਨ ਸੁਹਾਇ ਪਿਯਾ ਕੋ ਪਿਆਰੀ॥ ੧੬॥

ਚੌਪਈ

ਯੋ ਉਚਾਟ ਅਤਿ ਹੀ ਤਿਹ ਲਾਗੀ। ਨੀਦ ਭੂਖਿ ਸਿਗਰੀ ਹੀ ਭਾਗੀ।
ਸੋਤ ਉਠੈ ਚਕਿ ਕਛੁ ਨ ਸੁਹਾਵੈ। ਗ੍ਰਿਹ ਕੇ ਛੋਰਿ ਬਾਹਰੋ ਧਾਵੈ॥ ੧੭॥

ਦੋਹਰਾ

ਤਬ ਸਸਿਯਾ ਅਤਿ ਚਮਕਿ ਚਿਤ ਤਾ ਕੋ ਕਿਯੋ ਉਪਾਇ।
ਸਖੀ ਜਿਤੀ ਸ੍ਯਾਨੀ ਹੁਤੀ ਤੇ ਸਭ ਲਈ ਬੁਲਾਇ॥ ੧੮॥

ਅਤੇ ਸੁੰਦਰ ਛਬੀਲੀਆਂ ਇਸਤਰੀਆਂ ਮਿਲ ਕੇ ਹਸ ਰਹੀਆਂ ਸਨ। (ਸਾਰੀਆਂ) ਅਸੀਸ ਦਿੰਦੀਆਂ ਸਨ ਅਤੇ ਕਹਿੰਦੀਆਂ ਸਨ[] ਹੇ ਜਗਦੀਸ਼! ਤੇਰੀ (ਬਣਾਈ ਹੋਈ) ਇਹ ਜੋੜੀ ਚੌਹਾਂ ਯੁਗਾਂ ਤਕ ਜੀਉਂਦੀ ਰਹੇ।੧੧।

ਰਾਜੇ ਦੇ ਆਪਾਰ ਰੂਪ ਨੂੰ ਵੇਖ ਕੇ ਨਗਰ ਵਾਸੀਆਂ (ਦੇ ਮਨ ਵਿਚ) ਬਹੁਤ ਅਧਿਕ ਸੁਖ ਪੈਦਾ ਹੋ ਗਿਆ। ਨਰ ਨਾਰੀਆਂ ਦੀ ਭੀੜ ਲਗ ਗਈ ਅਤੇ ਸਭ ਨੇ ਆਪਣੇ ਸੰਤਾਪ ਖਤਮ ਕਰ ਦਿੱਤੇ। (ਪਿਛਲੇ ਜਨਮਾਂ ਦੇ) ਪੂਰਨ ਪੁੰਨਾਂ ਦੇ ਪ੍ਰਤਾਪ ਕਰ ਕੇ (ਉਨ੍ਹਾਂ ਨੂੰ) ਮਨ ਭਾਉਂਦਾ ਮਿਤਰ ਪਿਆਰਾ ਮਿਲਿਆ ਹੈ। ਆਉਂਦਿਆਂ ਜਾਂਦਿਆਂ ਮਨ ਵਿਚ (ਇਹੀ) ਕਹਿੰਦੇ[] ਹੇ ਬਾਲਿਕਾ! ਤੇਰਾ ਪਿਆਰਾ ਪਤੀ ਜੀਉਂਦਾ ਰਹੇ।੧੨।

ਮਨ ਵਿਚ ਆਨੰਦ ਵਧਾ ਕੇ ਕੁੜੀਆਂ ਨੇ ਬਰਾਤੀਆਂ ਉਤੇ ਕੇਸਰ ਛਿੜਕਿਆ। ਇਸਤਰੀਆਂ ਅਤੇ ਮਰਦ ਬਹੁਤ ਪ੍ਰਸੰਨ ਸਨ ਅਤੇ ਚੌਹਾਂ ਪਾਸਿਆਂ ਤੋਂ ਗੀਤ ਗਾਉਂਦੇ ਹੋਏ ਬਹੁਤ ਸੋਹਣੇ ਲਗ ਰਹੇ ਸਨ। ਰਾਜੇ (ਭਾਵ[] ਪੁੰਨ) ਦਾ ਰੂਪ ਵੇਖ ਕੇ ਲੋਕਾਂ ਨੂੰ (ਬਾਕੀ) ਸਭ ਰਾਜਿਆਂ ਦਾ (ਰੂਪ) ਫਿਕਾ ਲਗਦਾ ਸੀ। (ਉਹ) ਸਾਰੇ ਹੱਸ ਕੇ ਮਨ ਵਿਚ ਇੰਜ ਕਹਿੰਦੇ ਸਨ ਕਿ ਪਿਆਰੀ (ਰਾਜ ਕੁਮਾਰੀ) ਦੇ ਪ੍ਰੀਤਮ ਤੋਂ ਵਾਰੇ ਵਾਰੇ ਜਾਈਏ।੧੩।

(ਸ਼ਗਨ ਵਜੋਂ) ਸੱਤ ਸੁਹਾਗਣਾਂ ਵਟਣਾ ਲੈ ਕੇ ਪਿਆਰੇ ਦੇ ਸ਼ਰੀਰ ਉਤੇ ਮਲਦੀਆਂ ਸਨ ਅਤੇ ਇਸਤਰੀਆਂ (ਉਸ ਨੂੰ) ਵੇਖ ਕੇ ਉਸੇ ਛਿਣ ਲਾਲਚਾ ਕੇ ਬੇਹੋਸ਼ ਹੋ ਰਹੀਆਂ ਸਨ। ਉਨ੍ਹਾਂ ਵਿਚ ਰਾਜੇ ਨੂੰ ਸ਼ੋਭਦਾ ਵੇਖ ਕੇ (ਕਵੀ ਦੇ) ਮਨ ਵਿਚ ਇਸ ਤਰ੍ਹਾਂ ਦੀ ਉਪਮਾ ਪੈਦਾ ਹੋਈ ਮਾਨੋ ਚੰਦ੍ਰਮਾ ਪੂਰੀ ਸਜ-ਧਜ ਨਾਲ ਤਾਰਿਆਂ ਵਿਚ ਸ਼ੋਭ ਰਿਹਾ ਹੋਵੇ।੧੪।

ਸਿੰਧ (ਪ੍ਰਦੇਸ਼ ਦੇ) ਰਾਜੇ ਦੇ ਦੁਆਰ ਤੇ ਇੰਦਰ ਅਤੇ ਸੂਰਜ (ਦੇਵਤਾ ਦੇ) ਸੰਖਾਂ ਅਤੇ ਵਾਜਿਆਂ ਦੀ ਆਵਾਜ਼ ਸੁਣਾਈ ਪੈਂਦੀ ਸੀ। ਮੁਰਲੀ ਦੀ ਮਿੱਠੀ ਮਿੱਠੀ ਆਵਾਜ਼ ਦੀਆਂ ਲਹਿਰਾਂ ਉਠ ਰਹੀਆਂ ਸਨ ਅਤੇ ਦੇਵਤਿਆਂ ਦੇ ਨਗਾਰੇ ਵਜ ਰਹੇ ਸਨ। ਰਾਜੇ ਦੇ ਘਰ ਜਿਤ ਦੇ ਨਗਾਰੇ ਵਜ ਰਹੇ ਸਨ ਅਤੇ ਮੂੰਹ ਤੋਂ ਮੰਗਲਮਈ ਧੁੰਨਾਂ ਵਾਲੇ ਵਾਜੇ ਵਜ ਰਹੇ ਸਨ। ਰਾਜੇ ਦਾ ਵਿਆਹ ਹੁੰਦਿਆਂ ਹੀ ਬਹੁਤ ਆਨੰਦ-ਦਾਇਕ ਵਾਜੇ ਵੱਜਣ ਲਗੇ ਸਨ।੧੫।

ਜਦੋਂ ਇਧਰ (ਪੁੰਨ ਦਾ) ਵਿਆਹ (ਸਸਿਯਾ ਨਾਲ) ਹੋ ਗਿਆ ਤਾਂ (ਪੁੰਨ) ਰਾਜੇ ਦੀਆਂ (ਪਹਿਲੀਆਂ) ਪਤਨੀਆਂ ਨੇ ਗੱਲ ਸੁਣੀ। ਉਹ ਚਿਤ ਵਿਚ ਹੈਰਾਨ ਹੋ ਗਈਆਂ। ਪਹਿਲਾਂ ਕੁਝ ਹੋਰ ਸਨ, ਹੁਣ ਹੋਰ ਹੋ ਗਈਆਂ (ਅਰਥਾਤ[] ਨਵੀਂ ਸੌਂਕਣ ਨੂੰ ਸਹਿਣ ਤੋਂ ਸੰਕੋਚ ਕਰਨ ਲਗੀਆਂ)। ਕਈ ਮੰਤ੍ਰ ਪੜ੍ਹੇ, ਕਿਤਨੇ ਜੰਤ੍ਰ ਲਿਖੇ ਅਤੇ ਤੰਤ੍ਰ ਕਰ ਕੇ ਇਹ ਵਿਚਾਰ ਕੀਤਾ ਕਿ (ਨਵੀਂ ਵਿਆਹੀ ਹੋਈ) ਪ੍ਰੀਤਮਾ ਸਦਾ ਉਦਾਸ ਰਹੇ ਅਤੇ ਆਪਣੇ ਪ੍ਰੀਤਮ ਨੂੰ ਪਿਆਰੀ ਨ ਲਗੇ।੧੬।

ਚੌਪਈ

ਇਸ ਤਰ੍ਹਾਂ ਉਸ (ਸਸਿਯਾ) ਉਤੇ ਉਦਾਸੀ ਪਸਰ ਗਈ ਅਤੇ ਸਾਰੀ ਨੀਂਦਰ ਅਤੇ ਭੁਖ ਖਤਮ ਹੋ ਗਈ। ਸੁਤੀ ਹੋਈ ਹੈਰਾਨ ਹੋ ਕੇ ਉਠ ਖੜੋਂਦੀ ਅਤੇ ਕੁਝ ਵੀ ਚੰਗਾ ਨ ਲਗਦਾ। ਘਰ ਨੂੰ ਛੱਡ ਕੇ ਬਾਹਰ ਨੂੰ ਭਜਦੀ।੧੭।

ਦੌਹਰਾ

ਤਦ ਸਸਿਯਾ ਨੇ ਚਿਤ ਵਿਚ ਤਿੜਕ ਕੇ ਇਸ ਦਾ ਉਪਾ ਕੀਤਾ ਅਤੇ ਜਿਤਨੀਆਂ ਸਿਆਣੀਆਂ ਸਖੀਆਂ ਸਨ, ਉਨ੍ਹਾਂ ਸਾਰੀਆਂ ਨੂੰ ਬੁਲਾ ਲਿਆ।੧੮।

ਚੌਪਈ

ਤਬ ਸਖਿਯਨ ਯਹ ਕਿਯੋ ਉਪਾਈ। ਜੰਤ੍ਰ ਮੰਤ੍ਰ ਕਰਿ ਲਯੋ ਬੁਲਾਈ।
 ਸਸਿਯਾ ਸੰਗ ਪ੍ਰੇਮ ਅਤਿ ਭਯੋ। ਪਹਿਲੀ ਤ੍ਰਿਯ ਪਰਹਰਿ ਕਰਿ ਦਯੋ। ੧੯।
 ਭਾਤਿ ਭਾਤਿ ਤਾ ਸੋ ਰਤਿ ਮਾਨੈ। ਬਰਸ ਦਿਵਸ ਕੋ ਇਕ ਦਿਨ ਜਾਨੈ।
 ਤਾ ਪਰ ਮਤ ਅਧਿਕ ਨ੍ਰਿਪ ਭਯੋ। ਗ੍ਰਿਹ ਕੋ ਰਾਜ ਬਿਸਰਿ ਸਭ ਗਯੋ। ੨੦।

ਦੋਹਰਾ

ਏਕ ਤਰੁਨਿ ਦੂਜੇ ਚਤੁਰਿ ਤਰੁਨ ਤੀਸਰੇ ਪਾਇ।
 ਚਹਤ ਲਗਾਯੋ ਉਰਨ ਸੋ ਛਿਨਕਿ ਨ ਛੋਰਿਯੋ ਜਾਇ। ੨੧।

ਚੌਪਈ

ਰੈਨਿ ਦਿਵਸ ਤਾ ਸੋ ਰਤਿ ਮਾਨੈ। ਪ੍ਰਾਨਨ ਤੇ ਪ੍ਰਯਾਰੋ ਪਹਿਚਾਨੈ।
 ਲਾਗੀ ਰਹਤ ਤਵਨ ਕੇ ਉਰ ਸੋ। ਜੈਸੋ ਭਾਤਿ ਮਾਖਿਕਾ ਗੁਰ ਸੋ। ੨੨।

ਸਵੈਯਾ

ਲਾਲ ਕੋ ਖੁਯਾਲ ਅਨੂਪਮ ਹੋਰਿ ਸੁ ਰੀਝ ਰਹੀ ਅਬਲਾ ਮਨ ਮਾਹੀ।
 ਛੈਲਨਿ ਛੈਲ ਛਕੇ ਰਸ ਸੋ ਦੇਉ ਹੋਰਿ ਤਿਨੇ ਮਨ ਮੈ ਬਲਿਜਾਹੀ।
 ਕਾਮਕਸੀ ਸੁ ਸਸੀ ਸਸਿ ਸੀ ਛਬਿ ਮੀਤ ਸੋ ਨੈਨ ਮਿਲੇ ਮੁਸਕਾਹੀ।
 ਯੋ ਡਹਕੀ ਬਹਕੀ ਛਬਿ ਯਾਰ ਪੀਯਾ ਹੂੰ ਕੋ ਪਾਇ ਪਤੀਜਤ ਨਾਹੀ। ੨੩।

ਕਬਿਤੁ

ਜੋਬਨ ਕੇ ਜੋਰ ਜੋਰਾਵਰੀ ਜਾਗੀ ਜਾਲਿਮ ਸੋ ਜਗ
 ਤੇ ਅਨ੍ਯਾਰੀਯੋ ਬਿਸਾਰੀ ਸੁਧਿ ਚੀਤ ਕੀ।
 ਨਿਸਿ ਦਿਨ ਲਾਗਿਯੋ ਰਹਿਤ ਤਾ ਸੋ ਛਬਿ ਕੀ ਜ੍ਯੋ
 ਏਕੈ ਹੂੰ ਗਈ ਸੁ ਮਾਨੋ ਐਸੀ ਰਾਜਨੀਤ ਕੀ।
 ਅਪਨੇ ਹੀ ਹਾਥਨ ਬਨਾਵਤ ਸਿੰਗਾਰ ਤਾ ਕੇ
 ਪਾਸ ਕੀ ਸਖੀ ਨ ਕੀਨ ਨੈਕਕੁ ਪ੍ਰਤੀਤ ਕੀ।
 ਅੰਗ ਲਪਟਾਇ ਮੁਖੁ ਚਾਪਿ ਬਲਿ ਜਾਇ ਤਾ ਕੇ
 ਐਸੇ ਹੀ ਪਿਯਾਰੀ ਜਾਨੈ ਪ੍ਰੀਤਮ ਸੋ ਪ੍ਰੀਤ ਕੀ। ੨੪।

ਦੋਹਰਾ

ਰੂਪ ਲਲਾ ਕੋ ਲਾਲਚੀ ਲੋਚਨ ਲਾਲ ਅਮੋਲ।
 ਬੰਕ ਬਿਲੋਕਨਿ ਖਰਚ ਧਨੁ ਮੋ ਮਨ ਲੀਨੋ ਮੋਲ। ੨੫।

ਸਵੈਯਾ

ਰੀਝ ਰਹੀ ਅਬਲਾ ਮਨ ਮੈ ਅਤਿ ਹੀ ਲਖਿ ਰੂਪ ਸਰੂਪ ਕੀ ਧਾਨੀ।
 ਸ੍ਯਾਨ ਛੁਟੀ ਸਿਗਰੀ ਸਭ ਕੀ ਲਖਿ ਲਾਲ ਕੋ ਖਿਯਾਲ ਭਈ ਅਤਿ ਯਾਨੀ।

ਚੌਪਈ

ਤਦ ਸਖੀਆਂ ਨੇ ਇਹ ਉਪਾ ਕੀਤਾ ਅਤੇ ਜੰਤ੍ਰ ਮੰਤ੍ਰ ਕਰ ਕੇ (ਪੁੰਨੂੰ ਨੂੰ) ਬੁਲਾ ਲਿਆ।
(ਉਸ ਦਾ) ਸਸਿਯਾ ਨਾਲ ਬਹੁਤ ਪ੍ਰੇਮ ਹੋ ਗਿਆ ਅਤੇ (ਉਸ ਨੇ) ਪਹਿਲੀਆਂ ਇਸਤਰੀਆਂ
ਨੂੰ ਭੁਲਾ ਦਿੱਤਾ।੧੯।

(ਉਹ) ਉਸ ਨਾਲ ਭਾਂਤ ਭਾਂਤ ਦਾ ਪ੍ਰੇਮ ਕਰਦਾ ਅਤੇ ਇਕ ਸਾਲ ਨੂੰ ਇਕ ਦਿਨ
ਜਿਤਨਾ ਸਮਝਦਾ। ਉਸ ਵਿਚ ਰਾਜਾ ਇਤਨਾ ਮਗਨ ਹੋ ਗਿਆ ਕਿ ਰਾਜ ਅਤੇ ਘਰ ਦੇ
ਸਾਰੇ (ਕੰਮ) ਭੁਲ ਗਿਆ।੨੦।

ਦੋਹਰਾ

ਇਕ ਇਸਤਰੀ, ਦੂਜੇ ਅਕਲਮੰਦ ਅਤੇ ਤੀਜੇ ਜਵਾਨ ਨੂੰ ਪ੍ਰਾਪਤ ਕਰ ਕੇ (ਉਹ ਸਦਾ)
ਚਾਹੁੰਦਾ ਕਿ ਛਾਤੀ ਨਾਲ ਲਗੀ ਰਹੇ। (ਉਸ ਨੂੰ) ਛਿਣ ਭਰ ਲਈ ਵੀ ਛਡਿਆ ਨਹੀਂ ਜਾ
ਸਕਦਾ ਸੀ।੨੧।

ਚੌਪਈ

(ਸਸਿਯਾ ਵੀ) ਰਾਤ ਦਿਨ ਉਸ ਨਾਲ ਪ੍ਰੇਮ-ਕੀੜਾ ਕਰਦੀ ਸੀ ਅਤੇ ਪ੍ਰਾਣਾਂ ਤੋਂ ਪਿਆਰਾ
ਸਮਝਦੀ ਸੀ। (ਹਰ ਵੇਲੇ) ਉਸ ਦੀ ਛਾਤੀ ਨਾਲ ਲਗੀ ਰਹਿੰਦੀ ਜਿਸ ਤਰ੍ਹਾਂ ਮੱਖੀ ਗੁੜ
ਨਾਲ (ਚਿਪਕੀ) ਰਹਿੰਦੀ ਹੈ।੨੨।

ਸਵੈਯਾ

ਪ੍ਰੀਤਮ ਦੇ ਅਨੁਪਮ ਖਿਆਲ ਦੇ ਆਣ ਨਾਲ ਹੀ ਉਹ ਇਸਤਰੀ ਮਨ ਵਿਚ ਰੀਝ
ਜਾਂਦੀ। ਉਹ ਦੋਵੇਂ ਇਸਤਰੀ ਅਤੇ ਪੁਰਸ਼ ਪ੍ਰੇਮ ਰਸ ਵਿਚ ਲੀਨ ਰਹਿੰਦੇ (ਅਤੇ ਇਕ ਦੂਜੇ ਨੂੰ)
ਵੇਖ ਕੇ ਬਲਿਹਾਰੇ ਜਾਂਦੇ। ਕਾਮ ਦੀ ਖਿਚੀ ਹੋਈ ਉਹ ਸੱਸੀ, ਜਿਸ ਦੀ ਚੰਦ੍ਰਮਾ ਵਰਗੀ ਚਮਕ
ਹੈ, ਮਿਤਰ ਨਾਲ ਨਹਿਣ ਮਿਲਣ ਤੇ ਹਸ ਪੈਂਦੀ। ਉਹ (ਸਸਿਯਾ) ਕਮਲੀ ਹੋਈ ਯਾਰ ਦੀ ਛਬੀ
ਨੂੰ ਪ੍ਰਾਪਤ ਕਰ ਕੇ ਤ੍ਰਿਪਤ ਨਹੀਂ ਹੁੰਦੀ।੨੩।

ਕਬਿੱਤ

ਜੋਬਨ ਦੇ ਜ਼ੋਰ ਨਾਲ ਜ਼ਬਰਦਸਤੀ ਪ੍ਰੀਤ ਜਾਗ ਪਈ ਹੈ (ਜੋ ਉਸ) ਜ਼ਾਲਮ (ਪੁੰਨੂੰ)
ਨਾਲ ਜਗਤ ਤੋਂ ਨਿਆਰੀ ਹੈ, (ਜਿਸ ਕਰ ਕੇ) ਚਿਤ ਦੀ ਸੁੱਧ ਬੁੱਧ ਭੁਲ ਗਈ ਹੈ। ਉਹ
ਰਾਤ ਦਿਨ ਉਸ ਦੀ ਛਬੀ ਵਿਚ ਇੰਜ ਲੀਨ ਰਹਿੰਦੀ ਜਿਵੇਂ (ਰਾਜਾ) ਰਾਜਨੀਤੀ ਵਿਚ ਪੂਰੀ
ਤਰ੍ਹਾਂ ਮਗਨ ਰਹਿ ਕੇ ਇਕਮਿਕ ਹੋ ਜਾਂਦਾ ਹੈ। ਉਸ (ਪੁੰਨੂੰ) ਦਾ ਸ਼ਿੰਗਾਰ ਆਪ ਹੀ ਕਰਦੀ
ਅਤੇ ਨਾਲ ਦੀਆਂ ਸਖੀਆਂ ਦੀ ਜ਼ਰਾ ਲੋੜ ਨ ਸਮਝਦੀ। ਸ਼ਰੀਰ ('ਅੰਗ') ਨਾਲ ਲਿਪਟੀ
ਰਹਿੰਦੀ ਅਤੇ ਮੁਖ ਘੁਟ ਕੇ ਬਲਿਹਾਰੀ ਜਾਂਦੀ। ਇਸ ਤਰ੍ਹਾਂ ਦੀ ਪ੍ਰੀਤਮ ਨਾਲ ਪ੍ਰੀਤ ਕਰਨ
ਉਹ ਪਿਆਰੀ ਜਾਣਦੀ ਸੀ।੨੪।

ਦੋਹਰਾ

ਪ੍ਰੀਤਮ ਦਾ ਰੂਪ ਬਹੁਤ ਮਨਮੋਹਕ ਹੈ ਅਤੇ ਉਸ ਦੇ ਨੈਣ ਅਣਮੁਲੇ ਹਨ। ਟੇਢੇ ਨੈਣਾਂ
ਦਾ ਧਨ ਖਰਚ ਕੇ ਮੇਰੇ ਮਨ ਨੂੰ (ਉਨ੍ਹਾਂ ਨੇ) ਮੁਲ ਖਰੀਦ ਲਿਆ ਹੈ।੨੫।

ਸਵੈਯਾ

ਉਹ ਇਸਤਰੀ (ਸਸਿਯਾ) ਉਸ ਰੂਪ ਦੇ ਖਜ਼ਾਨੇ ਨੂੰ ਵੇਖ ਕੇ ਮਨ ਵਿਚ ਪ੍ਰਸੰਨ ਹੋ ਰਹੀ
ਸੀ। ਪ੍ਰੀਤਮ ਦਾ ਖਿਆਲ ਕਰਦਿਆਂ ਹੀ ਸਭ (ਸਖੀਆਂ) ਦੀ ਸਾਰੀ ਸਿਆਣਪ ਅਣਜਾਣ

ਲਾਜ ਤਜੀ ਸਜਿ ਸਾਜ ਸਭੈ ਲਖਿ ਹੋਰਿ ਰਹੀ ਸਜਨੀ ਸਭ ਸੁਯਾਨੀ।
ਹੈ ਮਨ ਹੋਰਿ ਰਹੀ ਨ ਹਟਿਯੋ ਬਿਨੁ ਦਾਮਨ ਮੀਤ ਕੇ ਹਾਥ ਬਿਕਾਨੀ॥੨੬॥

ਸਸਿਯਾ ਬਾਚ

ਅੰਗ ਸਭੈ ਬਿਨੁ ਸੰਗ ਸਖੀ ਸਿਵ ਕੇ ਅਰਿ ਆਨਿ ਅਨੰਗ ਜਗੁਯੋ।
ਤਬ ਤੇ ਨ ਸੁਹਾਤ ਕਛੂ ਮੁਹਿ ਕੋ ਸਭ ਖਾਨ ਔ ਪਾਨ ਸਿਯਾਨ ਭਗੁਯੋ।
ਝਟਕੋ ਪਟਕੋ ਚਿਤ ਤੇ ਝਟ ਦੈ ਨ ਛੂਟੇ ਇਹ ਭਾਤਿ ਸੋ ਨੇਹ ਲਗੁਯੋ।
ਬਲਿ ਹੋ ਜੁ ਗਈ ਠਗ ਕੋ ਠਗਨੈ ਠਗ ਮੈ ਨ ਠਗੁਯੋ ਠਗ ਮੋਹਿ ਠਗੁਯੋ॥ ੨੭॥

ਕਬਿਤੁ

ਦੇਖੇ ਮੁਖ ਜੀਹੋ ਬਿਨੁ ਦੇਖੇ ਪਿਯ ਹੂੰ ਨ ਪਾਣੀ
ਤਾਤ ਮਾਤ ਤ੍ਯਾਗ ਬਾਤ ਇਹੋ ਹੈ ਪ੍ਰਤੀਤ ਕੀ।
ਐਸੇ ਪ੍ਰਨ ਲੈਹੋ ਪਿਯ ਕਹੈ ਸੋਈ ਕਾਜ ਕੈਹੋ
ਅਤਿ ਹੀ ਰਿਝੈਹੋ ਯਹੈ ਸਿਛਾ ਰਾਜਨੀਤ ਕੀ।
ਜੋ ਕਹੈ ਬਕੈਹੋ ਕਹੈ ਪਾਨੀ ਭਰਿ ਆਨਿ ਦੈਹੋ
ਹੇਰੇ ਬਲਿ ਜੈਹੋ ਸੁਨ ਸਖੀ ਬਾਤ ਚੀਤ ਕੀ।
ਲਗਨ ਨਿਗੋਡੀ ਲਾਗੀ ਜਾ ਤੈ ਨੀਦ ਭੂਖਿ ਭਾਗੀ
ਪ੍ਰਯਾਚੈ ਮੀਤ ਮੇਰੇ ਹੋ ਪਿਯਾਰੀ ਅਤਿ ਮੀਤ ਕੀ॥ ੨੮॥

ਚੌਪਈ

ਯਹ ਸਭ ਬਾਤ ਤਵਨ ਸੁਨਿ ਪਾਈ। ਪਹਿਲੇ ਬੁਯਾਹਿ ਧਾਮ ਮੈ ਆਈ।
ਯਾ ਸੋ ਪ੍ਰੀਤਿ ਸੁਨਤ ਰਿਸਿ ਭਰੀ। ਮਸਲਤ ਜੋਰਿ ਸੂਰ ਨਿਜੁ ਕਰੀ॥ ੨੯॥
ਜਨਮੇ ਕੁਅਰਿ ਬਾਪ ਕੇ ਰਹੀ। ਹੂੰ ਬੇਰਕਤ ਮੇਖਲਾ ਗਹੀ।
ਘਾਤ ਆਪਣੇ ਪਤ ਕੇ ਕਰਿਹੋ। ਸੁਤ ਕੇ ਛਤ੍ਰ ਸੀਸ ਪਰ ਧਰਿਹੋ॥ ੩੦॥
ਜਨੁ ਗ੍ਰਿਹੁ ਛੋਰਿ ਤੀਰਥਨ ਗਈ। ਮਾਨਹੁ ਰਹਤ ਚੰਦ੍ਰ ਬ੍ਰਤ ਭਈ।
ਯਾ ਸੁਹਾਗ ਤੇ ਰਾਡੈ ਨੀਕੀ। ਯਾ ਕੀ ਲਗਤ ਰਾਜੇਸ੍ਵਰਿ ਫੀਕੀ॥ ੩੧॥

ਦੋਹਰਾ

ਖਿਲਤ ਅਖੇਟਕ ਜੋ ਹਨੈ ਹਮਰੇ ਪਤਿ ਕੇ ਕੋਇ।
ਤੋ ਸੁਨਿ ਕੈ ਸਸਿਯਾ ਮਰੇ ਜਿਯਤ ਨ ਬਚਿ ਹੈ ਸੋਇ॥ ੩੨॥

ਚੌਪਈ

ਬੈਠ ਮੰਤ੍ਰ ਤਿਨ ਯਹੈ ਪਕਾਯੋ। ਅਮਿਤ ਦਰਬੁ ਦੈ ਦੂਤ ਪਠਾਯੋ।
ਖਿਲਤ ਅਖੇਟਕ ਰਾਵ ਜਬੈ ਹੈ। ਤਬ ਮੇਰੇ ਉਚ ਮੈ ਸਰ ਖੈਹੈ॥ ੩੩॥

ਪੁਣੇ ਵਿਚ ਬਦਲ ਗਈ। ਸਭ ਤਰ੍ਹਾਂ ਦੇ ਸਾਜ-ਸਜਾ ਤੇ ਲਾਜ ਨੂੰ ਤਿਆਗ ਕੇ ਸਾਰੀਆਂ ਸਿਆਣੀਆਂ ਸਖੀਆਂ ਵੇਖ ਰਹੀਆਂ ਸਨ। ਉਹ ਮਨ ਨੂੰ ਰੋਕ ਰਹੀਆਂ ਸਨ, ਪਰ ਬਿਨਾ ਦਾਮ ਦੇ ਮਿਤਰ ਦੇ ਹੱਥ ਵਿਕੀਆਂ ਹੋਈਆਂ ਸਨ। ੨੬।

ਸਸਿਯਾ ਨੇ ਕਿਹਾ--

ਹੇ ਸਖੀ! ਉਸ ਦੀ ਸੰਗਤ ਤੋਂ ਬਿਨਾ ਸਾਰੇ ਅੰਗਾਂ ਵਿਚ ਸ਼ਿਵ ਦਾ ਵੈਰੀ (ਕਾਮ ਦੇਵ) ਜਾਗ ਪਿਆ ਹੈ। ਤਦ ਤੋਂ ਮੈਨੂੰ ਕੁਝ ਚੰਗਾ ਨਹੀਂ ਲਗਦਾ ਅਤੇ ਸਾਰਾ ਖਾਣਾ ਪੀਣਾ ਅਤੇ ਸਿਆਣਪ ਖਤਮ ਹੋ ਗਈ ਹੈ। (ਉਸ ਦੇ ਪ੍ਰੇਮ ਨੂੰ ਮੈਂ) ਚਿਤ ਤੋਂ ਝਟਕੇ ਦੇ ਕੇ ਪਟਕਣਾ ਚਾਹੁੰਦੀ ਹਾਂ, ਪਰ ਇਸ ਤਰ੍ਹਾਂ ਦਾ ਨੇਹੁ ਲਗਾ ਹੈ ਕਿ ਛੁਟਦਾ ਹੀ ਨਹੀਂ। ਬਲਿਹਾਰੀ ਜਾਵਾਂ, ਮੈਂ ਜੋ ਠਗ ਨੂੰ ਠਗਣ ਗਈ ਸਾਂ, ਮੈਂ ਠਗ ਨੂੰ ਠਗ ਨ ਸਕੀ, ਸਗੋਂ ਠਗ ਨੇ ਮੈਨੂੰ ਠਗ ਲਿਆ। ੨੭।

ਕਬਿੱਤ

(ਮੈਂ) ਉਸ ਦਾ ਮੁਖ ਵੇਖ ਕੇ ਜੀਵਾਂਗੀ ਅਤੇ ਵੇਖੇ ਬਿਨਾ ਪਾਣੀ ਵੀ ਨਹੀਂ ਪੀਵਾਂਗੀ, ਮਾਤਾ ਪਿਤਾ ਨੂੰ ਤਿਆਗ ਦਿਆਂਗੀ, ਇਹੀ ਭਰੋਸੇ ਦੀ ਗੱਲ ਹੈ। (ਮੈਂ ਤਾਂ) ਅਜਿਹਾ ਪ੍ਰਣ ਲਵਾਂਗੀ ਕਿ ਜੋ ਪ੍ਰੀਤਮ ਕਹੇਗਾ, ਉਹੀ ਕੰਮ ਕਰਾਂਗੀ, (ਉਸ ਨੂੰ) ਬਹੁਤ ਪ੍ਰਸੰਨ ਕਰਾਂਗੀ, ਇਹੀ ਰਾਜਨੀਤੀ ਦੀ ਸਿਖਿਆ ਹੈ। (ਉਹ) ਜੋ ਕਹੇਗਾ, (ਉਹੀ) ਕਹਾਂਗੀ, ਜੋ ਕਹੇਗਾ ਤਾਂ ਪਾਣੀ ਭਰ ਲਿਆਵਾਂਗੀ, (ਉਸ ਨੂੰ) ਵੇਖ ਕੇ ਬਲਿਹਾਰੀ ਜਾਵਾਂਗੀ, ਹੇ ਸਖੀ! (ਮੇਰੇ) ਚਿਤ ਦੀ ਗੱਲ ਸੁਣ ਲੈ। (ਉਸ ਨਾਲ) ਭੈੜੀ ਪ੍ਰੀਤ ਦੇ ਲਗਣ ਨਾਲ ਨੀਂਦਰ ਅਤੇ ਭੁਖ ਚਲੀ ਗਈ ਹੈ। (ਉਹ) ਮੇਰਾ ਪਿਆਰਾ ਮਿਤਰ ਹੈ ਅਤੇ (ਮੈਂ ਉਸ) ਮਿਤਰ ਦੀ ਪਿਆਰੀ ਹਾਂ। ੨੮।

ਚੌਪਈ

ਇਹ ਸਾਰੀ ਗੱਲ ਉਸ (ਰਾਣੀ) ਨੇ ਸੁਣ ਲਈ (ਅਤੇ ਸੋਚਣ ਲਗੀ ਕਿ) ਪਹਿਲਾਂ ਵਿਆਹੀ ਹੋਈ ਮੈਂ ਇਸ ਘਰ ਵਿਚ ਆਈ ਹਾਂ। ਉਸ ਤੋਂ ਪ੍ਰੀਤ ਦੀ ਗੱਲ ਸੁਣ ਕੇ ਗੁੱਸੇ ਨਾਲ ਭਰ ਗਈ ਅਤੇ ਆਪਣੇ ਸੂਰਮੇ ਇਕੱਠੇ ਕਰ ਕੇ ਸਲਾਹ ਕੀਤੀ। ੨੯।

(ਮੈਂ ਸਮਝਾਂਗੀ ਕਿ) ਪਿਤਾ ਦੇ ਘਰ ਕੁਆਰੀ ਹੀ ਰਹੀ ਹਾਂ, (ਜਾਂ) ਬੈਰਾਗਣ ਹੋ ਕੇ ਗੋਦੜੀ ਧਾਰਨ ਕਰ ਲਵਾਂਗੀ। ਆਪਣੇ ਪਤੀ ਦਾ ਕਤਲ ਕਰ ਦਿਆਂਗੀ ਅਤੇ ਪੁੱਤਰ ਦੇ ਸਿਰ ਤੇ ਰਾਜ ਛੱਡ ਧਰਾਂਗੀ। ੩੦।

ਜਾਂ ਘਰ ਛੱਡ ਕੇ ਤੀਰਥਾਂ ਉਤੇ ਚਲੀ ਜਾਵਾਂਗੀ ਮਾਨੋ ਚੰਦ੍ਰਬ੍ਰਤ ਧਾਰਨ ਕੀਤਾ ਹੋਇਆ ਹੋਵੇ। (ਮੈਂ) ਇਸ ਸੁਹਾਗ ਨਾਲੋਂ ਵਿਧਵਾ ਚੰਗੀ ਹਾਂ। ਇਸ ਦਾ ਰਾਜ-ਐਸ਼ਵਰਜ ਮੈਨੂੰ ਫਿਕਾ ਲਗਦਾ ਹੈ। ੩੧।

ਦੋਹਰਾ

ਜੇ ਕੋਈ ਮੇਰੇ ਪਤੀ ਨੂੰ ਸ਼ਿਕਾਰ ਖੇਡਦਿਆਂ ਮਾਰ ਦੇਵੇ, ਤਾਂ ਸਸਿਯਾ ਵੀ ਸੁਣ ਕੇ ਮਰ ਜਾਏਗੀ ਅਤੇ ਉਹ ਜੀਉਂਦੀ ਨਹੀਂ ਬਚੇਗੀ। ੩੨।

ਚੌਪਈ

ਉਸ ਨੇ ਬੈਠ ਕੇ ਇਹ ਮਤਾ ਪਕਾਇਆ ਅਤੇ ਬਹੁਤ ਸਾਰਾ ਧਨ ਦੇ ਕੇ ਦੂਤ ਨੂੰ ਭੇਜਿਆ। (ਉਸ ਦੂਤ ਨੇ ਵਿਸ਼ਵਾਸ ਦਿਵਾਇਆ ਕਿ) ਜਦੋਂ ਰਾਜਾ ਸ਼ਿਕਾਰ ਖੇਡ ਰਿਹਾ ਹੋਵੇਗਾ ਤਾਂ ਮੇਰਾ ਬਾਣ ਉਸ ਦੀ ਛਾਤੀ ਵਿਚ ਖੁਭੇਗਾ। ੩੩।

ਤਾ ਕੇ ਕਾਲੁ ਨਿਕਟ ਜਬ ਆਯੋ। ਪੁੰਨੁ ਸਾਹ ਸਿਕਾਰ ਸਿਧਾਯੋ।
 ਜਬ ਗਹਿਰੇ ਬਨ ਬੀਚ ਸਿਧਾਰਿਯੋ। ਤਨਿ ਧਨੁ ਬਾਨ ਸਤ੍ਰੁ ਤਬ ਮਾਰਿਯੋ। ੩੪।
 ਲਾਗਤ ਤੀਰ ਬੀਰ ਰਿਸਿ ਭਰਿਯੋ। ਤੁਰੈ ਧਵਾਇ ਘਾਇ ਤਿਹ ਕਰਿਯੋ।
 ਤਾ ਕੇ ਮਾਰਿ ਆਪੁ ਪੁਨਿ ਮਰਿਯੋ। ਸੁਰ ਪੁਰ ਮਾਝਿ ਪਯਾਨੋ ਕਰਿਯੋ। ੩੫।

ਦੋਹਰਾ

ਮਾਰਿ ਤਵਨ ਕੇ ਰਾਵ ਜੀ ਪਰਿਯੋ ਧਰਨਿ ਪਰ ਆਇ।
 ਭ੍ਰਿਤਨ ਨਿਕਟ ਪਹੁੰਚਿ ਕੈ ਲਯੋ ਗਰੇ ਸੋ ਲਾਇ। ੩੬।

ਚੌਪਈ

ਐਸੇ ਹਾਲ ਚਾਕਰਨ ਭਯੋ। ਜਨੁਕ ਧਨੀ ਨਿਧਨੀ ਹੈ ਗਯੋ।
 ਨਿਪੁ ਦੈ ਕਹਾ ਧਾਮ ਹਮ ਜੈਹੈ। ਕਹਾ ਰਾਨਿਯਹਿ ਬਕਤੁ ਦਿਖੈ ਹੈ। ੩੭।

ਨਭ ਬਾਨੀ ਤਿਨ ਕੇ ਤਬ ਭਈ। ਭ੍ਰਿਤ ਸੁਧਿ ਕਹਾ ਤੁਮਾਰੀ ਗਈ।
 ਜੋਧਾ ਬਡੇ ਜੂਝਿ ਜਹ ਜਾਵੈ। ਰਨ ਛਿਤ ਤੇ ਤਿਨ ਕੋਨ ਉਚਾਵੈ। ੩੮।

ਦੋਹਰਾ

ਤਾ ਤੇ ਯਾ ਕੀ ਕਬਰ ਖਨਿ ਗਾਡਹੁ ਇਹੀ ਬਨਾਇ।
 ਅਸ੍ਰੁ ਬਸਤ੍ਰੁ ਲੈ ਜਾਹੁ ਘਰ ਦੇਹੁ ਸੰਦੇਸੇ ਜਾਇ। ੩੯।
 ਬਾਨੀ ਸੁਨਿ ਗਾਡਿਯੋ ਤਿਸੈ ਭਏ ਪਵਨ ਭ੍ਰਿਤ ਭੇਸ।
 ਅਸ੍ਰੁ ਬਸਤ੍ਰੁ ਲੈ ਲਾਲ ਕੇ ਬਾਲਹਿ ਦਯੋ ਸੰਦੇਸ। ੪੦।

ਚੌਪਈ

ਬੈਠੀ ਬਾਲ ਜਹਾ ਬਡਭਾਗੀ। ਚਿਤ ਚੋਰ ਕੀ ਚਿਤਵਨਿ ਲਾਗੀ।
 ਤਬ ਲੋ ਖਬਰਿ ਚਾਕਰਨ ਦਈ। ਅਰੁਨ ਹੁਤੀ ਪਿਯਰੀ ਹੈ ਗਈ। ੪੧।

ਦੋਹਰਾ

ਚੜਿ ਬਿਵਾਨ ਤਹ ਤ੍ਰਿਯ ਚਲੀ ਜਹਾ ਹਨ੍ਯੋ ਨਿਜੁ ਪੀਯ।
 ਕੈ ਲੈ ਐਹੈ ਪੀਯ ਕੋ ਕੈ ਤਹ ਦੈਹੋ ਜੀਯ। ੪੨।

ਚੌਪਈ

ਚਲੀ ਚਲੀ ਅਬਲਾ ਤਹ ਆਈ। ਦਾਬਿਯੋ ਜਹਾ ਮੀਤ ਸੁਖਦਾਈ।
 ਕਬਰਿ ਨਿਹਾਰਿ ਚਕ੍ਰਿਤ ਚਿਤ ਭਈ। ਤਾਹੀ ਬਿਖੈ ਲੀਨ ਹੈ ਗਈ। ੪੩।

ਜਦੋਂ ਪੁੰਨੂੰ ਦਾ ਕਾਲ ਨੇੜੇ ਆ ਗਿਆ ਤਾਂ ਉਹ ਸ਼ਿਕਾਰ ਨੂੰ ਚਲਾ ਗਿਆ। ਜਦ (ਉਹ) ਸੰਘਣੇ ਬਨ ਵਿਚ ਪਹੁੰਚਿਆ ਤਾਂ ਵੈਰੀ ਨੇ ਧਨੁਸ ਖਿਚ ਕੇ ਤੀਰ ਮਾਰਿਆ।੩੪।

ਸੂਰਮੇ (ਪੁੰਨੂੰ) ਨੂੰ ਤੀਰ ਲਗਦਿਆਂ ਹੀ (ਉਹ) ਕ੍ਰੋਧ ਨਾਲ ਭਰ ਗਿਆ ਅਤੇ ਘੋੜੇ ਨੂੰ ਭਜਾ ਕੇ ਉਸ ਨੂੰ ਮਾਰ ਦਿੱਤਾ। ਉਸ ਨੂੰ ਮਾਰ ਕੇ ਫਿਰ ਆਪ ਮਰ ਗਿਆ ਅਤੇ ਸਵਰਗ ਲੋਕ ਵਿਚ ਜਾ ਪਹੁੰਚਿਆ।੩੫।

ਦੌਹਰਾ

ਉਸ ਨੂੰ ਮਾਰ ਕੇ ਰਾਜਾ (ਪੁੰਨੂੰ) ਧਰਤੀ ਉਤੇ ਡਿਗ ਪਿਆ। ਨੌਕਰਾਂ (ਸੇਵਕਾਂ) ਨੇ ਕੋਲ ਪਹੁੰਚ ਕੇ ਉਸ ਨੂੰ ਗਲੇ ਨਾਲ ਲਗਾ ਲਿਆ।੩੬।

ਚੌਪਈ

ਨੌਕਰਾਂ ਦਾ ਅਜਿਹਾ ਹਾਲ ਹੋ ਗਿਆ ਮਾਨੋ (ਅਚਾਨਕ ਕੋਈ) ਧਨਵਾਨ ਨਿਰਧਨ ਹੋ ਗਿਆ ਹੋਵੇ। ਰਾਜੇ ਨੂੰ ਦੇ ਕੇ (ਅਰਥਾਤ ਮਰਵਾ ਕੇ) ਅਸੀਂ ਘਰ ਕੀ ਜਾਵਾਂਗੇ ਅਤੇ ਰਾਣੀ ਨੂੰ ਕੀ ਮੂੰਹ ਵਿਖਾਵਾਂਗੇ।੩੭।

ਤਾਂ ਉਨ੍ਹਾਂ ਨੂੰ ਆਕਾਸ਼ਬਾਣੀ ਹੋਈ ਕਿ ਹੇ ਨੌਕਰੇ! ਤੁਹਾਡੀ ਹੋਸ਼ ਕਿਥੇ ਗਈ ਹੈ। ਜੇ ਕੋਈ ਵੱਡਾ ਸੂਰਮਾ ਮਾਰਿਆ ਜਾਵੇ, ਤਾਂ ਉਸ ਨੂੰ ਰਣ-ਭੂਮੀ ਵਿਚੋਂ ਕੌਣ ਚੁਕਦਾ ਹੈ?।੩੮।

ਦੌਹਰਾ

ਇਸ ਲਈ ਇਸ ਦੀ ਕਬਰ ਪੁਟ ਕੇ ਇਥੇ ਹੀ ਦਫਨਾ ਦਿਓ ਅਤੇ ਇਸ ਦਾ ਘੋੜਾ ਅਤੇ ਬਸਤ੍ਰ ਲੈ ਕੇ ਘਰ ਜਾਓ ਅਤੇ ਜਾ ਕੇ ਸਾਰਾ ਸੁਨੇਹਾ ਦਿਓ।੩੯। ਆਕਾਸ਼ ਬਾਣੀ ਸੁਣ ਕੇ ਉਸ ਨੂੰ (ਉਥੇ ਹੀ) ਗਡ ਦਿੱਤਾ ਅਤੇ ਨੌਕਰ ਪਵਨ ਦਾ ਰੂਪ ਹੋ ਗਏ। (ਅਰਥਾਤ ਬਹੁਤ ਜਲਦੀ ਚਲ ਪਏ)। ਘੋੜਾ ਅਤੇ ਬਸਤ੍ਰ ਲੈ ਕੇ (ਉਨ੍ਹਾਂ ਨੇ) ਬਾਲਾ (ਸਸਿਯਾ) ਨੂੰ ਸੁਨੇਹਾ ਦਿੱਤਾ।੪੦।

ਚੌਪਈ

ਉਹ ਵਡਭਾਗਣ ਬਾਲਾ (ਸਸਿਯਾ) ਜਿਥੇ ਪ੍ਰੀਤਮ ਦੀ ਯਾਦ ਵਿਚ ਜੁੜੀ ਬੈਠੀ ਸੀ ਤਦ (ਉਥੇ ਉਨ੍ਹਾਂ) ਨੌਕਰਾਂ ਨੇ ਖਬਰ ਦਿੱਤੀ। (ਜਿਸ ਨੂੰ ਸੁਣ ਕੇ ਬਾਲਾ ਦਾ) ਲਾਲ ਰੰਗ ਪੀਲਾ ਪੈ ਗਿਆ।੪੧।

ਦੌਹਰਾ

(ਤਦ) ਉਹ ਇਸਤਰੀ ਸੁਖਪਾਲ ਵਿਚ ਬੈਠ ਕੇ ਉਥੋਂ ਨੂੰ ਚਲ ਪਈ ਜਿਥੇ ਉਸ ਦਾ ਪ੍ਰੀਤਮ ਮਾਰਿਆ ਗਿਆ ਸੀ (ਅਤੇ ਮਨ ਵਿਚ ਪ੍ਰਤਿਗਿਆ ਕਰਨ ਲਗੀ ਕਿ) ਜਾਂ ਤਾਂ ਪ੍ਰੀਤਮ ਨੂੰ (ਮੈਂ) ਨਾਲ ਲੈ ਜਾਵਾਂਗੀ ਜਾਂ ਆਪਣੇ ਪ੍ਰਾਣ ਤਿਆਗ ਦੇਵਾਂਗੀ।੪੨।

ਚੌਪਈ

ਚਲਦੀ ਚਲਦੀ ਇਸਤਰੀ ਉਥੇ ਆ ਪਹੁੰਚੀ ਜਿਥੇ (ਉਸ ਦਾ) ਸੁਖਦਾਇਕ ਮਿਤਰ ਦਬਿਆ ਹੋਇਆ ਸੀ। ਉਸ ਕਬਰ ਨੂੰ ਵੇਖ ਕੇ ਮਨ ਵਿਚ ਹੈਰਾਨ ਹੋ ਗਈ ਅਤੇ ਉਸੇ ਵਿਚ ਲੀਨ ਹੋ ਗਈ।੪੩।

ਦੋਹਰਾ

ਮਰਨ ਸਭਨ ਕੇ ਮੂੰਡ ਪੈ ਸਫਲ ਮਰਨ ਹੈ ਤਾਹਿ।
 ਤਨਕ ਬਿਖੈ ਤਨ ਕੋ ਤਜੈ ਪਿਯ ਸੇ ਪ੍ਰੀਤਿ ਬਨਾਇ। ੪੪।
 ਤਨ ਗਾਡਿਯੋ ਜਹ ਤੁਮ ਮਿਲੇ ਅੰਗ ਮਿਲਿਯੋ ਸਰਬੰਗ।
 ਸਭ ਕਛੁ ਤਜਿ ਗ੍ਰਿਹ ਕੋ ਚਲਿਯੋ ਪ੍ਰਾਨ ਪਿਯਾਰੇ ਸੰਗ। ੪੫।
 ਪਵਨ ਪਵਨ ਆਨਲ ਅਨਲ ਨਭ ਨਭ ਭੂ ਭੂ ਸੰਗ।
 ਜਲ ਜਲ ਕੇ ਸੰਗ ਮਿਲਿ ਰਹਿਯੋ ਤਨੁ ਪਿਯ ਕੇ ਸਰਬੰਗ। ੪੬।

ਚੌਪਈ

ਪਿਯ ਹਿਤ ਦੇਹ ਤਵਨ ਤ੍ਰਿਯ ਦਈ। ਦੇਵ ਲੋਕ ਭੀਤਰ ਲੈ ਗਈ।
 ਅਰਧਾਸਨ ਬਾਸਵ ਤਿਹ ਦੀਨੋ। ਭਾਤਿ ਭਾਤਿ ਸੋ ਆਦਰੁ ਕੀਨੋ। ੪੭।

ਦੋਹਰਾ

ਦੇਵ ਬਧੂਨ ਅਪਫਰਨ ਲਯੋ ਬਿਵਾਨ ਚੜਾਇ।
 ਜੈ ਜੈਕਾਰ ਅਪਾਰ ਹੁਅ ਹਰਖੇ ਸੁਨਿ ਸੁਰ ਰਾਇ। ੪੮।
 ਮਛਰੀ ਔ ਬਿਰਹੀਨ ਕੇ ਬਧ ਕੋ ਕਹਾ ਉਪਾਇ।
 ਜਲ ਪਿਯ ਤੇ ਬਿਛੁਰਾਇ ਯਹਿ ਤਨਿਕ ਬਿਖੈ ਮਰਿ ਜਾਇ। ੪੯।
 ਪਾਪ ਨਰਕ ਤੇ ਨ ਡਰੀ ਕਰੀ ਸਵਤਿ ਕੀ ਕਾਨਿ।
 ਅਤਿ ਚਿਤ ਕੋਪ ਬਢਾਇ ਕੈ ਪਿਯ ਲਗਵਾਯੋ ਬਾਨ। ੫੦।

ਚੌਪਈ

ਸਵਤਿ ਸਾਲ ਅਤਿ ਹੀ ਚਿਤ ਧਾਰਿਯੋ। ਨਿਜੁ ਪਤਿ ਸੋ ਸਾਯਕ ਸੋ ਮਾਰਿਯੋ।
 ਯਾ ਸੁਹਾਗ ਤੇ ਰਾਂਝੇ ਰਹਿ ਹੋ। ਪ੍ਰਭ ਕੋ ਨਾਮ ਨਿਤਿ ਉਠਿ ਕਹਿ ਹੋ। ੫੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਭੀਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਆਠ ਚਤੁਰ੍ਹ ਸਮਾਪਤਮ
 ਸਤੁ ਸੁਭਮ ਸਤੁ। ੧੦੮। ੨੦੨੫। ਅਫਸ਼ੂ।

ਚੌਪਈ

ਯਹ ਚਲਿ ਖਬਰ ਜਾਤ ਭੀ ਤਹਾ। ਬੈਠੀ ਸਭਾ ਧਰਮੁ ਕੀ ਜਹਾ।
 ਸਵਤਿ ਸਾਲ ਤਿਨ ਤ੍ਰਿਯਹਿ ਨਿਹਾਰਿਯੋ। ਨਿਜੁ ਪਤਿ ਬਾਨ ਸਾਥ ਹਨਿ ਡਾਰਿਯੋ। ੧।

ਧਰਮਰਾਇ ਬਾਚ

ਦੋਹਰਾ

ਜਾ ਦੁਖ ਤੇ ਜਿਨ ਇਸਤ੍ਰਿਯਹਿ ਨਿਜੁ ਪਤਿ ਹਨਿਯੋ ਰਿਸਾਇ।
 ਤਾ ਦੁਖ ਤੇ ਤਿਹ ਮਾਰਿਯੈ ਕਰਿਯੈ ਵਹੈ ਉਪਾਇ। ੨।

ਦੋਹਰਾ

ਮਰਨਾ ਸਭ ਦੇ ਸਿਰ ਉਤੇ (ਲਿਖਿਆ ਹੈ), ਪਰ ਸਫਲ ਮਰਨਾ ਉਸ ਦਾ ਹੈ ਜੋ ਛਿਣ ਭਰ ਵਿਚ ਪ੍ਰੀਤਮ ਦੀ ਪ੍ਰੀਤ ਵਿਚ ਸ਼ਰੀਰ ਤਿਆਗ ਦੇਵੇ।੪੪। ਜਿਥੇ ਤਨ ਦਬਿਆ ਹੋਇਆ ਸੀ ਹੇ ਪ੍ਰਾਣ! (ਉਥੇ) ਤੁਸੀਂ ਮਿਲ ਗਏ, ਅੰਗ ਸਾਰੇ ਅੰਗਾਂ ਨਾਲ ਮਿਲ ਗਏ। ਸਭ ਕੁਝ ਛੱਡ ਕੇ ਪਿਆਰੇ ਦੇ ਨਾਲ ਦਰਗਾਹ ਨੂੰ ਚਲੇ ਗਏ।੪੫। ਪਵਨ ਪਵਨ ਨਾਲ, ਅਗਨੀ ਅਗਨੀ ਨਾਲ, ਆਕਾਸ਼ ਆਕਾਸ਼ ਨਾਲ, ਮਿੱਟੀ ਮਿੱਟੀ ਨਾਲ, ਜਲ ਜਲ ਨਾਲ (ਭਾਵ ਪੰਜ ਤੱਤ ਪੰਜ ਮਹਾ ਤੱਤਾਂ ਨਾਲ) ਮਿਲ ਗਏ ਅਤੇ ਤਨ ਪ੍ਰੀਤਮ ਦੇ ਸਭ ਅੰਗਾਂ ਨਾਲ ਇਕਮਿਕ ਹੋ ਗਿਆ।੪੬।

ਚੌਪਈ

ਉਸ ਇਸਤਰੀ ਨੇ ਪ੍ਰੀਤਮ ਲਈ ਆਪਣਾ ਸ਼ਰੀਰ ਕੁਰਬਾਨ ਕਰ ਦਿੱਤਾ ਅਤੇ ਉਸ ਨੂੰ ਦੇਵ-ਲੋਕ ਵਿਚ ਲੈ ਗਈ। ਇੰਦਰ ('ਬਾਸਵ') ਨੇ ਉਸ ਨੂੰ ਅੱਧਾ ਸਿੰਘਾਸਨ ਦੇ ਦਿੱਤਾ ਅਤੇ ਤਰ੍ਹਾਂ ਤਰ੍ਹਾਂ ਨਾਲ ਆਦਰ ਕੀਤਾ।੪੭।

ਦੋਹਰਾ

(ਉਸ ਨੂੰ) ਦੇਵਤਿਆਂ ਦੀਆਂ ਇਸਤਰੀਆਂ ਅਤੇ ਅਪੰਛਰਾਵਾਂ ਨੇ ਬਿਵਾਨ ਵਿਚ ਚੜ੍ਹਾ ਲਿਆ ਅਤੇ ਬਹੁਤ ਜੈ ਜੈ ਕਾਰ ਹੋਈ। ਇੰਦਰ ('ਸੁਰ ਰਾਇ') ਸੁਣ ਕੇ ਬਹੁਤ ਪ੍ਰਸੰਨ ਹੋਇਆ।੪੮। ਮੱਛਲੀ ਅਤੇ ਵਿਯੋਗਣ ਦੇ ਮਾਰਨ ਦਾ ਕੀ ਉਪਾ ਹੈ। ਇਨ੍ਹਾਂ ਨੂੰ ਜਲ-ਪ੍ਰੀਤਮ ਤੋਂ ਵਿਛੋੜਨ ਨਾਲ ਛਿਣ ਭਰ ਵਿਚ ਮਰ ਜਾਂਦੀਆਂ ਹਨ।੪੯। ਸੌਂਕਣ ਨਾਲ ਕਿੜ ਕਢਣ ਲਈ ਪਾਪ ਰੂਪ ਨਰਕ ਤੋਂ (ਵੱਡੀ ਰਾਣੀ) ਨ ਡਰੀ ਅਤੇ ਚਿਤ ਵਿਚ ਬਹੁਤ ਕ੍ਰੋਧ ਵਧਾ ਕੇ ਪ੍ਰੀਤਮ ਨੂੰ ਬਾਣ ਮਰਵਾ ਦਿੱਤਾ।੫੦।

ਚੌਪਈ

(ਵੱਡੀ ਰਾਣੀ ਨੇ) ਚਿਤ ਵਿਚ ਬਹੁਤ ਸੌਂਕਣ-ਸਾੜਾ ਧਾਰ ਕੇ ਆਪਣੇ ਪਤੀ ਨੂੰ ਬਾਣ ਨਾਲ ਮਰਵਾ ਦਿੱਤਾ। (ਉਸ ਨੇ ਸੋਚਿਆ ਕਿ) ਅਜਿਹੇ ਸੁਹਾਗ ਨਾਲੋਂ ਤਾਂ ਰੰਡੀ ਰਹਾਂਗੀ ਅਤੇ ਨਿੱਤ ਉਠ ਕੇ ਪ੍ਰਭੂ ਦਾ ਨਾਮ ਜਪਾਂਗੀ।੫੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਅੱਠਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੦੮। ੨੦੨੫। ਚਲਦਾ।

ਚੌਪਈ

(ਸਸਿਯਾ ਤੇ ਉਸ ਦੇ ਪਤੀ ਪੁੰਨੂੰ ਦੇ ਮਰਨ ਦੀ) ਇਹ ਖ਼ਬਰ ਉਥੇ ਜਾ ਪਹੁੰਚੀ ਜਿਥੇ ਧਰਮਰਾਜ ਦੀ ਸਭਾ ਬੈਠੀ ਸੀ। (ਸਭਾ ਨੇ) ਉਸ ਇਸਤਰੀ ਦਾ ਸੌਂਕਣ-ਸਾੜਾ ਵੇਖਿਆ ਜਿਸ ਨੇ ਆਪਣੇ ਪਤੀ ਨੂੰ ਬਾਣ ਨਾਲ ਮਰਵਾ ਦਿੱਤਾ ਸੀ।੧।

ਧਰਮਰਾਇ ਨੇ ਕਿਹਾ--

ਦੋਹਰਾ

ਜਿਸ ਦੁਖ ਕਰ ਕੇ ਜਿਸ ਇਸਤਰੀ ਨੇ ਕ੍ਰੋਧਿਤ ਹੋ ਕੇ ਆਪਣੇ ਪਤੀ ਨੂੰ ਮਾਰਿਆ ਹੈ, ਉਸੇ ਦੁਖ ਨਾਲ ਉਸ ਨੂੰ ਮਾਰਿਆ ਜਾਏ, ਅਜਿਹਾ ਉਪਾ ਹੀ ਕੀਤਾ ਜਾਏ।੨।

ਚੌਪਈ

ਉਰਬਸਿ ਪ੍ਰਾਤ ਹੁਤੀ ਸੁ ਨਗਰ ਮੈ। ਨਾਚਤ ਹੁਤੀ ਕਾਲ ਕੇ ਘਰ ਮੈ।
ਤਿਹ ਬੀਰੋ ਤਿਹ ਸਭਾ ਉਚਾਯੋ। ਸਕਲ ਪੁਰਖ ਕੋ ਭੇਖ ਬਣਾਯੋ। ੩।

ਉਰਬਸੀ ਬਾਰ

ਮੁਸਕਿਲ ਹਨਨ ਤਵਨ ਕੋ ਗੁਨਿਯੈ। ਜਾ ਕੋ ਅਧਿਕ ਸੀਲ ਜਗੁ ਸੁਨਿਯੈ।
ਜਾ ਕੋ ਚਿਤ ਚੰਚਲ ਪਹਿਚਾਨਹੁ। ਤਾ ਕੋ ਲਈ ਹਾਥ ਮੈ ਮਾਨਹੁ। ੪।
ਯੋ ਕਹਿ ਨਿਕਸਿ ਮੋਲ ਹਯ ਲਯੋ। ਜਾ ਪੈ ਲਾਖ ਟਕਾ ਦਸ ਦਯੋ।
ਚਮਕਿ ਚਲੈ ਜਬ ਤੁਰੇ ਬਿਰਾਜੈ। ਜਾ ਕੋ ਨਿਰਖਿ ਇੰਦ੍ਰ ਹਯ ਲਾਜੈ। ੫।

ਆਪ ਅਨੂਪ ਬਸਤ੍ਰ ਤਨ ਧਾਰੈ। ਭੂਖਨ ਸਕਲ ਜਰਾਇ ਸੁ ਧਾਰੈ।
ਲਾਬੇ ਕੇਸ ਕਾਂਧ ਪਰ ਛੋਰੇ। ਜਨੁਕ ਫੁਲੇਲਹਿ ਜਾਤ ਨਿਚੋਰੇ। ੬।

ਅੰਜਨ ਆਂਜਿ ਆਖਿਯਨ ਦਯੋ। ਜਨੁ ਕਰਿ ਲੂਟਿ ਸਿੰਗਾਰਹਿ ਲਯੋ।
ਜੁਲਫ ਜੰਜੀਰ ਜਾਲਮੈ ਸੋਹੈ। ਸੁਰ ਨਰ ਨਾਗ ਅਸੁਰ ਮਨ ਮੋਹੈ। ੭।

ਰਾਜਤ ਭ੍ਰਿਕੂਟਿ ਧਨੁਕ ਸੀ ਭਾਰੀ। ਮੋਹਤ ਲੋਕ ਚੋਦਹਨਿ ਪ੍ਰਯਾਰੀ।
ਜਾ ਕੀ ਨੈਕ ਦ੍ਰਿਸਟਿ ਮੈ ਪਰੈ। ਤਾ ਕੀ ਸਕਲ ਬੁਧਿ ਪਰਹਰੇ। ੮।

ਦੋਹਰਾ

ਖਟਮੁਖ ਮੁਖ ਖਟ ਪੰਚ ਸਿਵ ਬਿਧਿ ਕੀਨੇ ਮੁਖ ਚਾਰਿ।
ਉਰਬਸਿ ਕੇਰੇ ਰੂਪ ਕੋ ਤਉ ਨ ਪਾਯੋ ਪਾਰ। ੯।

ਚੌਪਈ

ਆਯੁਧ ਸਕਲ ਅੰਗ ਕਰੇ। ਸੋਹਤ ਸਭ ਸਾਜਨ ਸੋ ਜਰੇ।
ਹੀਰਨ ਕੀ ਮੁਕਤਾ ਜਗ ਸੋਹੈ। ਸਸਿ ਕੋ ਮਨੋ ਤਾਰਿਕਾ ਮੋਹੈ। ੧੦।

ਸਵੈਯਾ

ਆਯੁਧ ਧਾਰਿ ਅਨੂਪਮ ਸੁੰਦਰਿ ਭੂਖਨ ਅੰਗ ਅਜਾਇਬ ਧਾਰੇ।
ਲਾਲ ਕੋ ਹਾਰ ਲਸੈ ਉਰ ਭੀਤਰਿ ਭਾਨ ਤੇ ਜਾਨੁ ਬਡੇ ਛਬਿਯਾਰੇ।
ਮੋਤਿਨ ਕੀ ਲਰਕੈ ਮੁਖ ਪੈ ਮ੍ਰਿਗਨੈਨਿ ਫਬੇ ਮ੍ਰਿਗ ਸੇ ਕਜਰਾਰੇ।
ਮੋਹਤ ਹੈ ਸਭ ਹੀ ਕੇ ਚਿਤੈ ਨਿਜ ਹਾਥ ਮਨੋ ਬ੍ਰਿਜਨਾਥ ਸੁਧਾਰੇ। ੧੧।

ਚੌਪਈ

ਉਰਵਸ਼ੀ ਨਾਂ ਦੀ ਇਕ ਨਾਚੀ (ਜਾਂ ਵੇਸਵਾ) ਉਸ ਨਗਰ ਵਿਚ ਰਹਿੰਦੀ ਸੀ (ਜੋ) ਕਾਲ (ਯਮਰਾਜ) ਦੇ ਘਰ ਵਿਚ ਨਚਦੀ ਹੁੰਦੀ ਸੀ। ਉਸ ਨੇ (ਇਹ ਕੰਮ ਕਰਨ ਦਾ) ਬੀੜਾ ਉਸ ਸਭਾ ਵਿਚ ਚੁਕਿਆ ਅਤੇ ਸਾਰਾ ਮਰਦਾਵਾਂ ਭੇਸ ਬਣਾ ਲਿਆ।੩।

ਉਰਵਸ਼ੀ ਨੇ ਕਿਹਾ--

ਉਸ ਦਾ ਮਾਰਨਾ ਔਖਾ ਹੁੰਦਾ ਹੈ ਜੋ ਜਗਤ ਵਿਚ ਸ਼ੀਲਵਾਨ ਵਜੋਂ ਜਾਣਿਆ ਜਾਂਦਾ ਹੈ। ਜਿਸ ਦਾ ਚਿਤ ਚੰਚਲ ਹੁੰਦਾ ਹੈ, ਉਸ ਨੂੰ ਮੇਰੇ ਹੱਥ ਵਿਚ ਆਇਆ ਹੀ ਸਮਝ ਲਵੋ।੪।

(ਉਹ) ਇਹ ਕਹਿ ਕੇ (ਘਰੋਂ) ਨਿਕਲੀ ਅਤੇ (ਇਕ) ਘੋੜਾ ਮੁੱਲ ਲਿਆ ਜਿਸ ਦੀ ਕੀਮਤ ਦਸ ਲਖ ਟੱਕਾ ਦਿੱਤੀ। ਜਦ ਉਹ ਘੋੜੇ ਤੇ ਚੜ੍ਹਦੀ ਤਾਂ ਉਹ ਭੜਕ ਕੇ ਤੁਰ ਪੈਂਦਾ ਜਿਸ ਨੂੰ ਵੇਖ ਕੇ ਇੰਦਰ ਦਾ ਘੋੜਾ ਵੀ ਸ਼ਰਮਸਾਰ ਹੋ ਜਾਂਦਾ।੫।

ਉਸ ਨੇ ਆਪ ਤਨ ਉਤੇ ਅਨੂਪਮ ਬਸਤ੍ਰ ਧਾਰਨ ਕੀਤੇ ਹੋਏ ਸਨ ਜੋ ਸਾਰੇ ਗਹਿਣਿਆਂ ਨਾਲ ਸਜੇ ਹੋਏ ਸਨ। (ਉਸ ਨੇ) ਲੰਬੇ ਕੇਸ ਮੋਢਿਆਂ ਉਤੇ ਸੁਟੇ ਹੋਏ ਸਨ, ਮਾਨੋ ਉਹ ਸੁਗੰਧੀ ਨਿਚੋੜਦੇ ਜਾਂਦੇ ਸਨ।੬।

ਅੱਖਾਂ ਵਿਚ ਸੁਰਮਾ ਪਾ ਕੇ (ਉਸ ਨੇ) ਮਾਨੋ ਸਿੰਗਾਰ ਨੂੰ ਹੀ ਲੁਟ ਲਿਆ ਹੋਵੇ। (ਉਸ ਦੀਆਂ) ਜ਼ਾਲਮ ਜੁਲਫਾਂ ਜ਼ੰਜੀਰ ਵਾਂਗ ਸ਼ੋਭ ਰਹੀਆਂ ਸਨ (ਜਿਨ੍ਹਾਂ ਨੂੰ ਵੇਖ ਕੇ) ਦੇਵਤੇ, ਮਨੁੱਖ, ਨਾਗ ਅਤੇ ਦੈਤ ਮੋਹਿਤ ਹੋ ਰਹੇ ਸਨ।੭।

ਉਸ ਦੀਆਂ ਭਾਰੀਆਂ ਭੌਆਂ ਕਮਾਨ ਵਾਂਗ ਸਜ ਰਹੀਆਂ ਸਨ। (ਉਹ) ਪਿਆਰੀ ਚੋਦਾਂ ਲੋਕਾਂ ਨੂੰ ਮੋਹਿਤ ਕਰ ਰਹੀ ਸੀ। (ਉਹ) ਜਿਸ ਦੀ ਨਜ਼ਰ ਵਿਚ ਜ਼ਰਾ ਜਿੰਨੀ ਵੀ ਆ ਜਾਂਦੀ, ਉਸ ਦੀ ਸਾਰੀ ਬੁੱਧੀ ਖਤਮ ਕਰ ਦਿੰਦੀ।੮।

ਦੋਹਰਾ

ਕਾਰਤਿਕੇਯ ('ਖਟਮੁਖ') ਨੇ ਛੇ ਮੁਖ, ਸ਼ਿਵ ਨੇ ਪੰਜ ਅਤੇ ਬ੍ਰਹਮਾ ਨੇ ਚਾਰ ਮੁਖ ਕਰ ਲਏ, ਪਰ ਉਰਬਸ਼ੀ ਦੇ ਰੂਪ ਦਾ (ਉਹ) ਫਿਰ ਵੀ ਪਾਰ ਨ ਪਾ ਸਕੇ।੯।

ਚੌਪਈ

(ਉਸ ਨੇ) ਸਾਰਿਆਂ ਅੰਗਾਂ ਉਤੇ ਹਥਿਆਰ ਸਜਾਏ ਹੋਏ ਸਨ, ਜੋ ਸਾਰਿਆਂ ਸਾਜਾਂ ਨਾਲ ਜੜ੍ਹੇ ਹੋਏ ਸਨ। ਹੀਰਿਆਂ ਅਤੇ ਮੋਤੀਆਂ (ਸਹਿਤ ਉਸ ਦਾ ਮੁਖ) ਜਗਤ ਵਿਚ ਸੁਸ਼ੋਭਿਤ ਸੀ, ਮਾਨੋ ਚੰਦ੍ਰਮਾ ਨੂੰ ਤਾਰੇ ਮੋਹ ਰਹੇ ਹੋਣ।੧੦।

ਸਵੈਯਾ

(ਉਸ) ਇਸਤਰੀ ਨੇ ਅਨੂਪਮ ਸ਼ਸਤ੍ਰ ਧਾਰਨ ਕੀਤੇ ਹੋਏ ਸਨ ਅਤੇ ਅੰਗਾਂ ਉਤੇ ਅਜੀਬ ਗਹਿਣੇ ਪਾਏ ਹੋਏ ਸਨ। (ਉਸ ਦੇ) ਗਲੇ ਵਿਚ ਲਾਲਾਂ ਦਾ ਹਾਰ ਚਮਕ ਚਿਹਾ ਸੀ ਜੋ ਮਾਨੋ ਸੂਰਜ ਨਾਲੋਂ ਵੀ ਜ਼ਿਆਦਾ ਚਮਕ ਵਾਲਾ ਹੋਵੇ। ਮੋਤੀਆਂ ਦੀਆਂ ਲੜੀਆਂ ਉਸ ਦੇ ਮੁਖ ਉਤੇ (ਸੋਭ ਰਹੀਆਂ ਸਨ) ਅਤੇ ਉਸ ਮ੍ਰਿਗਲੋਚਨੀ ਦੇ ਨੈਣ ਹਿਰਨ ਵਰਗੇ ਕਜਲਾਖੇ ਫਬ ਰਹੇ ਸਨ। ਉਹ ਸਭ ਦੇ ਚਿਤ ਨੂੰ ਮੋਹ ਰਹੇ ਸਨ, ਮਾਨੋ ਬ੍ਰਜਨਾਥ (ਸ੍ਰੀ ਕ੍ਰਿਸ਼ਨ) ਨੇ ਆਪ ਸੰਵਾਰੇ ਹੋਣ।੧੧।

ਛੋਰਿ ਦਏ ਕਚ ਕਾਂਧਨ ਊਪਰ ਸੁੰਦਰ ਪਾਗ ਸੋ ਸੀਸ ਸੁਹਾਵੈ।
 ਭੂਖਨ ਚਾਰੁ ਲਸੈ ਸਭ ਅੰਗਨ ਭਾਗ ਭਰਿਯੋ ਸਭ ਹੀ ਕਹ ਭਾਵੈ।
 ਬਾਲ ਲਖੈ ਕਹਿ ਲਾਲ ਤਿਸੈ ਲਟਕਾਵਤ ਅੰਗਨ ਮੈ ਜਬ ਆਵੈ।
 ਰੀਝਤ ਕੋਟਿ ਸੁਰੀ ਅਸੁਰੀ ਸੁਪਿ ਹੋਰਿ ਛੁਟੈ ਸਤ ਹੂ ਛੁਟ ਜਾਵੈ। ੧੨।

ਭੂਖਨ ਧਾਰਿ ਚੜ੍ਹਿਯੋ ਰਬ ਊਪਰਿ ਬਾਧਿ ਕ੍ਰਿਪਾਨ ਨਿਖੰਗ ਬਨਾਯੋ।
 ਖਾਤ ਤੰਬੋਲ ਬਿਰਾਜਤ ਸੁੰਦਰ ਦੇਵ ਅਦੇਵਨ ਕੋ ਬਿਰਮਾਯੋ।
 ਬਾਸ ਵ ਨੈਨ ਸਹਸ੍ਰਨ ਸੋ ਛਬਿ ਹੋਰਿ ਰਹਿਯੋ ਕਛੁ ਪਾਰ ਨ ਪਾਯੋ।
 ਆਪੁ ਬਨਾਇ ਅਨੂਪਮ ਕੋ ਬਿਧਿ ਐਚਿ ਰਹਿਯੋ ਦੁਤਿ ਅੰਤ ਨ ਪਾਯੋ। ੧੩।

ਪਾਨ ਚਬਾਇ ਭਲੀ ਬਿਧਿ ਸਾਥ ਜਰਾਇ ਜਰੈ ਹਥਿਯਾਰ ਬਨਾਏ।
 ਅੰਜਨ ਅੰਜਿ ਅਨੂਪਮ ਸੁੰਦਰਿ ਦੇਵ ਅਦੇਵ ਸਭੈ ਬਿਰਮਾਏ।
 ਕੰਠ ਸਿਰੀਸਨਿ ਕੰਕਨ ਕੁੰਡਲ ਹਾਰ ਸੁ ਨਾਰਿ ਹੀਏ ਪਹਿਰਾਏ।
 ਕਿੰਨਰ ਜਛ ਭੁਜੰਗ ਦਿਸਾ ਬਿਦਿਸਾਨ ਕੈ ਲੋਕ ਬਿਲੋਕਿਨ ਆਏ। ੧੪।

ਇੰਦ੍ਰ ਸਹਸ੍ਰ ਬਿਲੋਚਨ ਸੋ ਅਵਿਲੋਕ ਰਹਿਯੋ ਛਬਿ ਅੰਤੁ ਨ ਆਯੋ।
 ਸੇਖ ਅਸੇਖਨ ਹੀ ਮੁਖ ਸੋ ਗੁਨ ਭਾਖਿ ਰਹੋ ਪਰੁ ਪਾਰ ਨ ਪਾਯੋ।
 ਰੁਦ੍ਰ ਪਿਯਾਰੀ ਕੀ ਸਾਰੀ ਕੀ ਕੋਰ ਨਿਹਾਰਨ ਕੋ ਮੁਖ ਪੰਚ ਬਨਾਯੋ।
 ਪੂਤ ਕਿਯੋ ਖਟ ਚਾਰਿ ਬਿਧੈ ਚਤੁਰਾਨਨ ਯਾਹੀ ਤੇ ਨਾਮੁ ਕਹਾਯੋ। ੧੫।

ਕੰਚਨ ਕੀਰ ਕਲਾਨਿਧਿ ਕੇਹਰ ਕੋਕ ਕਪੋਤ ਕਰੀ ਕੁਰਰਾਨੇ।
 ਕਲਪਦ੍ਰੁਮਕਾ ਅਨੁਜਾ ਕਮਨੀ ਬਿਨੁ ਦਾਰਿਮ ਦਾਮਨਿ ਦੇਖਿ ਬਿਕਾਨੇ।
 ਰੀਝਤ ਦੇਵ ਅਦੇਵ ਸਭੈ ਨਰ ਦੇਵ ਭਏ ਛਬਿ ਹੋਰਿ ਦਿਵਾਨੇ।
 ਰਾਜ ਕੁਮਾਰ ਸੋ ਜਾਨਿ ਪਰੈ ਤਿਹ ਬਾਲ ਕੇ ਅੰਗ ਨ ਜਾਤ ਪਛਾਨੇ। ੧੬।

ਦੋਹਰਾ

ਦਸ ਸੀਸਨ ਰਾਵਨ ਰਹੇ ਲਿਖਤ ਬੀਸ ਭੁਜ ਜਾਇ।
 ਤਰੁਨੀ ਕੇ ਤਿਲ ਕੀ ਤਊ ਸਕ੍ਯੋ ਨ ਛਬਿ ਕੋ ਪਾਇ। ੧੭।

ਸਵੈਯਾ

ਲਾਲਨ ਕੋ ਸਰਪੋਚ ਬਧ੍ਯੋ ਸਿਰ ਮੋਤਿਨ ਕੀ ਉਰ ਮਾਲ ਬਿਰਾਜੈ।
 ਭੂਖਨ ਚਾਰੁ ਦਿਪੈ ਅਤਿ ਹੀ ਦੁਤਿ ਦੇਖਿ ਮਨੋਜਵ ਕੋ ਮਨੁ ਲਾਜੈ।
 ਮੋਦ ਬਵੈ ਨਿਰਖੇ ਚਿਤ ਮੈ ਤਨਿਕੇਕ ਬਿਧੈ ਤਨ ਕੋ ਦੁਖ ਭਾਜੈ।
 ਜੋਬਨ ਜੋਤਿ ਜਗੈ ਸੁ ਮਨੋ ਸੁਰਰਾਜ ਸੁਰਾਨ ਕੇ ਭੀਤਰ ਰਾਜੈ। ੧੮।

(ਉਸ ਨੇ) ਮੋਢਿਆਂ ਉਪਰ ਸੁੰਦਰ ਵਾਲ ਸੁਟ ਲਏ ਸਨ ਅਤੇ ਸਿਰ ਉਤੇ ਸੁੰਦਰ ਪਗੜੀ ਸ਼ੋਭਾ ਪਾ ਰਹੀ ਸੀ। ਸਾਰਿਆਂ ਅੰਗਾਂ ਉਤੇ ਸੁੰਦਰ ਗਹਿਣੇ ਸਜੇ ਹੋਏ ਸਨ। (ਉਹ) ਭਾਗਵਾਨ ਸਭ ਨੂੰ ਚੰਗਾ ਲਗ ਰਿਹਾ ਸੀ। ਇਸਤਰੀਆਂ (ਉਸ ਨੂੰ) ਪ੍ਰੀਤਮ ਸਮਝਦੀਆਂ ਸਨ ਜਦੋਂ ਉਹ ਮਟਕਦਾ ਹੋਇਆ ਵੇਹੜੇ ਵਿਚ ਆਉਂਦਾ ਸੀ। (ਉਸ ਤੇ) ਦੇਵਤਿਆਂ ਅਤੇ ਦੈਂਤਾਂ ਦੀਆਂ ਕਰੋੜਾਂ ਇਸਤਰੀਆਂ ਰੀਝ ਕੇ ਹੋਸ਼ ਗੰਵਾ ਰਹੀਆਂ ਸਨ (ਅਤੇ ਉਸ ਨੂੰ) ਵੇਖ ਕੇ ਉਨ੍ਹਾਂ ਦਾ ਸਤ (ਭਾਵ-ਪਤਿਬ੍ਰਤ ਧਰਮ) ਨਸ਼ਟ ਹੋ ਜਾਂਦਾ ਸੀ। ੧੨।

ਜੇਵਰ ਪਾ ਕੇ ਰਬ ਉਪਰ ਚੜ੍ਹ ਗਈ ਅਤੇ ਕ੍ਰਿਪਾਨ ਅਤੇ ਭੱਬਾ ਬੰਨ੍ਹ ਲਿਆ। ਪਾਨ ਖਾਂਦੇ ਹੋਇਆਂ ਸ਼ੋਭਾਇਮਾਨ ਹੋਈ (ਉਸ ਇਸਤਰੀ ਨੇ) ਦੇਵਤਿਆਂ ਅਤੇ ਦੈਂਤਾਂ ਨੂੰ ਭਰਮ ਵਿਚ ਪਾ ਦਿੱਤਾ ਸੀ। ਇੰਦਰ ('ਬਾਸਵ') ਹਜ਼ਾਰ ਅੱਖਾਂ ਨਾਲ ਉਸ ਦੀ ਛਬੀ ਨੂੰ ਵੇਖ ਕੇ ਅੰਤ ਨਹੀਂ ਪਾ ਸਕਿਆ। (ਉਸ) ਅਨੂਪਮ ਨੂੰ ਵਿਧਾਤਾ ਨੇ ਆਪ ਬਣਾ ਕੇ (ਫਿਰ ਨਜ਼ਰ) ਟਿਕਾ ਰਿਹਾ ਹੈ, (ਪਰ ਉਸ ਦੀ) ਸ਼ੋਭਾ ਦਾ ਅੰਤ ਨਹੀਂ ਪਾ ਰਿਹਾ। ੧੩।

ਚੰਗੇ ਢੰਗ ਨਾਲ ਪਾਨ ਚਬਾ ਕੇ ਅਤੇ ਜੜਾਊ ਹਥਿਆਰ ਧਾਰਨ ਕੀਤੇ ਹੋਏ ਹਨ। (ਉਸ) ਅਨੂਪਮ ਸੁੰਦਰੀ ਨੇ (ਅੱਖਾਂ ਵਿਚ) ਸੁਰਮਾ ਪਾ ਕੇ ਸਾਰਿਆਂ ਦੈਂਤਾਂ ਅਤੇ ਦੇਵਤਿਆਂ ਨੂੰ ਭਰਮਾ ਦਿੱਤਾ ਹੈ। ਉਸ ਇਸਤਰੀ ਨੇ ਗਲੇ ਵਿਚ ਮਣੀਆਂ ਦਾ ਹਾਰ, ਕੰਗਣ ਅਤੇ ਕੁੰਡਲ ਪਾਏ ਹੋਏ ਹਨ। ਕਿੰਨਰ, ਯਕਸ਼, ਭੁਜੰਗ ਅਤੇ ਦਿਸ਼ਾ ਦਿਸ਼ਾਵਾਂ ਦੇ ਲੋਕ ਵੇਖਣ ਲਈ ਆਏ ਹਨ। ੧੪।

ਇੰਦਰ ਹਜ਼ਾਰ ਨੇਤਰਾਂ ਨਾਲ ਵੇਖ ਕੇ ਵੀ ਉਸ ਦੀ ਛਬੀ ਦਾ ਅੰਤ ਨਹੀਂ ਪਾ ਰਿਹਾ। ਸ਼ੇਸ਼ਨਾਗ ਬੇਸ਼ੁਮਾਰ ਮੁਖਾਂ ਨਾਲ ਗੁਣ ਗਾ ਰਿਹਾ ਹੈ ਪਰ (ਉਹ ਵੀ) ਪਾਰ ਨਹੀਂ ਪਾ ਰਿਹਾ। ਰੁਦ੍ਰ ਨੇ (ਉਸ) ਪਿਆਰੀ ਦੀ ਸਾੜੀ ਦੀ ਕੋਰ ਵੇਖਣ ਲਈ ਪੰਜ ਮੁਖ ਬਣਾਏ, (ਉਸ ਦੇ) ਪੁੱਤਰ (ਕਾਰਤਿਕੇਯ) ਨੇ ਛੇ ਅਤੇ ਬ੍ਰਹਮਾ ਨੇ ਚਾਰ ਮੁਖ ਬਣਾਏ। ਇਸੇ ਕਰ ਕੇ ਉਸ ਨੂੰ ਚਾਰ ਮੁਖਾਂ ਵਾਲਾ ('ਚਤੁਰਾਨਨ') ਕਿਹਾ ਜਾਂਦਾ ਹੈ। ੧੫।

ਸੋਨਾ, ਤੋਤਾ, ਚੰਦ੍ਰਮਾ, ਸ਼ੇਰ, ਚਕਵਾ, ਕਬੂਤਰ ਅਤੇ ਹਾਥੀ ਕੁਰਲਾ ਰਹੇ ਹਨ। ਕਲਪ ਬ੍ਰਿਛ ਦੀ ਭੈਣ (ਲੱਛਮੀ) ਅਤੇ ਅਨਾਰ ਉਸ ਦੀ ਸੁੰਦਰਤਾ ਨੂੰ ਵੇਖ ਕੇ ਬਿਨਾ ਦੰਮਾਂ ਦੇ ਵਿਕ ਗਏ ਹਨ। (ਉਸ ਨੂੰ) ਵੇਖ ਕੇ ਸਾਰੇ ਦੇਵਤੇ ਅਤੇ ਦੈਂਤ ਰੀਝ ਪਏ ਹਨ ਅਤੇ ਮਨੁੱਖ ਅਤੇ ਦੇਵਤੇ (ਉਸ ਦੀ) ਸੁੰਦਰਤਾ ਨੂੰ ਵੇਖ ਕੇ ਦਿਵਾਨੇ ਹੋ ਗਏ ਹਨ। ਉਸ ਬਾਲਿਕਾ ਦੇ ਅੰਗਾਂ ਤੋਂ ਉਹ ਰਾਜ ਕੁਮਾਰ ਲਗਦੀ ਸੀ, ਪਰ ਪਛਾਣ ਵਿਚ ਨਹੀਂ ਆਉਂਦੀ ਸੀ। ੧੬।

ਦੌਹਰਾ

ਦਸਾਂ ਸਿਰਾਂ ਨਾਲ (ਉਸ ਦੇ ਗੁਣਾਂ ਬਾਰੇ) ਰਾਵਨ ਬੋਲਦਾ ਹੈ ਅਤੇ ਵੀਹ ਭੁਜਾਵਾਂ ਨਾਲ ਲਿਖਦਾ ਹੈ, (ਪਰ ਤਾਂ ਵੀ) ਉਹ ਉਸ ਇਸਤਰੀ ਦੀ ਸੁੰਦਰਤਾ ਨੂੰ ਜਰਾ ਜਿੰਨਾ ਵੀ ਪਾ ਨਹੀਂ ਸਕਿਆ। ੧੭।

ਸਵੈਯਾ

(ਉਸ ਨੇ) ਲਾਲਾਂ ਨਾਲ ਜੜ੍ਹਿਆ ਹੋਇਆ ਇਕ ਜੇਵਰ ('ਸਰਪੇਚ') ਸਿਰ ਉਤੇ ਬੰਨ੍ਹਿਆ ਹੋਇਆ ਹੈ ਅਤੇ ਗਲੇ ਵਿਚ ਮੋਤੀਆਂ ਦੀ ਮਾਲਾ ਸ਼ੋਭਾ ਰਹੀ ਹੈ। ਸੁੰਦਰ ਗਹਿਣਿਆਂ ਦੀ ਚਮਕ ਦਮਕ ਨੂੰ ਵੇਖ ਕੇ ਕਾਮ ਦੇਵ ਵੀ ਲਜਾ ਰਿਹਾ ਹੈ। (ਉਸ ਨੂੰ) ਵੇਖਣ ਨਾਲ ਚਿਤ ਵਿਚ ਆਨੰਦ ਵਧਦਾ ਹੈ ਅਤੇ ਇਕ ਛਿਣ ਵਿਚ ਤਨ ਦੇ ਦੁਖ ਭਜ ਜਾਂਦੇ ਹਨ। (ਉਸ ਦੇ) ਜੇਬਨ ਦੀ ਜੋਤਿ ਇਸ ਤਰ੍ਹਾਂ ਜਗ ਰਹੀ ਹੈ ਮਾਨੋ ਦੇਵਤਿਆਂ ਵਿਚ ਇੰਦਰ ਸ਼ੋਭਾਇਮਾਨ ਹੋ ਰਿਹਾ ਹੋਵੇ। ੧੮।

ਛੋਰੈ ਹੈ ਬੰਦ ਅਨੂਪਮ ਸੁੰਦਰਿ ਪਾਨ ਚਬਾਇ ਸਿੰਗਾਰ ਬਨਾਯੋ।
 ਅੰਜਨ ਅੰਜਿ ਦੁਹੂੰ ਅਖਿਯਾਨ ਸੁ ਭਾਲ ਮੈ ਕੇਸਰਿ ਲਾਲ ਲਗਾਯੋ।
 ਝੁਮਕ ਦੇਤ ਝੁਕੈ ਝੁਮਕੇ ਕਬਿ ਰਾਮ ਸੁ ਭਾਵ ਭਲੇ ਲਖਿ ਪਾਯੋ।
 ਮਾਨਹੁ ਸੋਤਿਨ ਕੇ ਮਨ ਕੋ ਇਕ ਬਾਰਹਿ ਬਾਧਿ ਕੈ ਜੇਲ ਚਲਾਯੋ। ੧੯।

ਹਾਰ ਸਿੰਗਾਰ ਕਰੇ ਸਭ ਹੀ ਤਿਨ ਕੇਸ ਛੁਟੇ ਸਿਰ ਸ੍ਯਾਮ ਸੁਹਾਵੈ।
 ਜੋਬਨ ਜੋਤਿ ਜਗੈ ਅਤਿ ਹੀ ਮੁਨਿ ਹੇਰਿ ਡਿਗੈ ਤਪ ਤੇ ਪਛੁਤਾਵੈ।
 ਕਿੰਨਰ ਜਛ ਭੁਜੰਗ ਦਿਸਾ ਬਿਦਿਸਾਨ ਕੀ ਬਾਲ ਬਿਲੋਕਨ ਆਵੈ।
 ਗੰਧੂਬ ਦੇਵ ਅਦੇਵਨ ਕੀ ਤ੍ਰਿਯ ਹੇਰਿ ਪ੍ਰਭਾ ਸਭ ਹੀ ਬਲ ਜਾਵੈ। ੨੦।

ਦੋਹਰਾ

ਐਸੇ ਭੇਖ ਬਨਾਇ ਕੈ ਤਹ ਤੇ ਕਰਿਯੋ ਪਿਯਾਨ।
 ਪਲਕ ਏਕ ਬੀਤੀ ਨਹੀ ਤਹਾ ਪਹੁੰਚੀ ਆਨਿ। ੨੧।

ਚੌਪਈ

ਏਤੀ ਕਥਾ ਸੁ ਯਾ ਪੈ ਭਈ। ਅਬ ਕਥ ਚਲਿ ਤਿਹ ਤ੍ਰਿਯ ਪੈ ਗਈ।
 ਨਿਜੁ ਪਤਿ ਮਾਰਿ ਰਾਜ ਜਿਨ ਲਯੋ। ਲੈ ਸੁ ਛਤ੍ਰੁ ਨਿਜੁ ਸੁਤ ਸਿਰ ਦਯੋ। ੨੨।

ਮੁਖੁ ਫੀਕੋ ਕਰਿ ਸਭਨ ਦਿਖਾਵੈ। ਚਿਤ ਅਪਨੇ ਮੈ ਮੋਦ ਬਢਾਵੈ।
 ਸੇ ਪੁੰਨੁ ਨਿਜੁ ਸਿਰ ਤੇ ਟਾਰੋ। ਰਾਜ ਕਮੈਰੈ ਪੁਤ੍ਰ ਹਮਾਰੋ। ੨੩।

ਦੋਹਰਾ

ਸਵਤਿ ਸਾਲ ਤੇ ਮੈ ਜਗੀ ਨਿਜੁ ਪਤਿ ਦਯੋ ਸੰਘਾਰ।
 ਬਿਧਵਾ ਹੀ ਹੈ ਜੀਵਿ ਹੋ ਜੋ ਰਾਖੇ ਕਰਤਾਰ। ੨੪।

ਚੌਪਈ

ਸਵਤਿ ਸਾਲ ਸਿਰ ਪੈ ਤਹਿ ਸਹਿਯੈ। ਬਿਧਵਾ ਹੀ ਹੈ ਕੈ ਜਗ ਰਹਿਯੈ।
 ਧਨ ਕੋ ਟੋਟਿ ਕਛੁ ਮੁਹਿ ਨਾਹੀ। ਐਸੇ ਕਹੈ ਅਬਲਾ ਮਨ ਮਾਹੀ। ੨੫।

ਦੋਹਰਾ

ਮਨ ਭਾਵਤ ਕੋ ਭੋਗ ਮੁਹਿ ਕਰਨਿ ਨ ਦੇਤੋ ਰਾਇ।
 ਅਬਿ ਚਿਤ ਮੈ ਜਿਹ ਚਾਹਿ ਹੋ ਲੈਹੋ ਨਿਕਟਿ ਬੁਲਾਇ। ੨੬।

ਚੌਪਈ

ਬੈਠਿ ਝਰੇਖੇ ਮੁਜਰਾ ਲੇਵੈ। ਜਿਹ ਭਾਵੈ ਤਾ ਕੋ ਧਨੁ ਦੇਵੈ।
 ਰਾਜ ਕਾਜ ਕਛੁ ਬਾਲ ਨ ਪਾਵੈ। ਖੇਲ ਬਿਖੈ ਦਿਨੁ ਰੈਨਿ ਗਵਾਵੈ। ੨੭।

ਉਸ ਅਨੂਪਮ ਸੁੰਦਰੀ ਨੇ (ਅੰਗਰਖੇ ਦੀਆਂ) ਤਣੀਆਂ ਖੋਲ੍ਹੀਆਂ ਹੋਈਆਂ ਹਨ ਅਤੇ ਪਾਨ ਚਬਾਉਂਦੇ ਹੋਇਆਂ ਸ਼ਿੰਗਾਰ ਕੀਤਾ ਹੋਇਆ ਹੈ। ਦੋਹਾਂ ਅੱਖਾਂ ਵਿਚ ਸੁਰਮਾ ਪਾਇਆ ਹੋਇਆ ਹੈ ਅਤੇ ਮੱਥੇ ਉਤੇ ਕੇਸਰ ਦਾ ਲਾਲ ਟਿੱਕਾ ਲਗਾਇਆ ਹੋਇਆ ਹੈ। (ਉਸ ਦੇ) ਝੁਮਕੇ (ਸਿਰ) ਫੇਰਨ ਵੇਲੇ ਇਸ ਤਰ੍ਹਾਂ ਝੁਕ ਜਾਂਦੇ ਹਨ, ਕਵੀ ਰਾਮ ਨੇ ਸਹਿਜ ਹੀ ਇਹ ਭਾਵ ਸੋਚਿਆ ਹੈ, ਮਾਨੋ ਸੌਂਕਣਾਂ ਦੇ ਮਨ ਨੂੰ ਇਕੋ ਵਾਰ ਬੰਨ੍ਹ ਕੇ ਜੇਲ ਭੇਜ ਦਿੱਤਾ ਹੋਵੇ। ੧੯।

ਉਸ ਨੇ ਹਰ ਤਰ੍ਹਾਂ ਦੇ ਸ਼ਿੰਗਾਰ ਕਰ ਲਏ ਹਨ ਅਤੇ ਖੁਲ੍ਹੇ ਕਾਲੇ ਕੇਸ ਸਿਰ ਉਤੇ ਬਹੁਤ ਸ਼ੋਭਦੇ ਹਨ। (ਉਸ ਦੇ) ਜੋਬਨ ਦੀ ਜੋਤਿ ਬਹੁਤ ਅਧਿਕ ਜਗ ਰਹੀ ਹੈ। (ਉਸ ਨੂੰ) ਵੇਖ ਕੇ ਮੁਨੀ ਤਪ ਕਰਨ ਤੋਂ ਡਿਗ ਕੇ (ਅਰਥਾਤ ਭ੍ਰਸ਼ਟ ਹੋ ਕੇ) ਪਸਚਾਤਾਪ ਕਰ ਰਹੇ ਹਨ। ਕਿੰਨਰ, ਯਕਸ਼, ਭੁਜੰਗ ਅਤੇ ਦਿਸ਼ਾ-ਦਿਸ਼ਾਵਾਂ ਦੀਆਂ ਇਸਤਰੀਆਂ (ਉਸ ਨੂੰ) ਵੇਖਣ ਲਈ ਆ ਰਹੀਆਂ ਹਨ। ਗੰਧਰਬਾਂ, ਦੇਵਤਿਆਂ, ਦੈਤਾਂ ਦੀਆਂ ਇਸਤਰੀਆਂ (ਉਸ ਦੀ) ਪ੍ਰਭਾ ਨੂੰ ਵੇਖ ਕੇ ਸਭ ਬਲਿਹਾਰੀ ਜਾਂਦੀਆਂ ਹਨ। ੨੦।

ਦੋਹਰਾ

ਇਸ ਤਰ੍ਹਾਂ ਦਾ ਭੋਸ ਬਣਾ ਕੇ (ਉਸ ਨੇ) ਉਥੋਂ ਕੂਚ ਕੀਤਾ ਅਤੇ ਇਕ ਪਲਕਾਰੇ ਵਿਚ ਉਥੇ ਆ ਪਹੁੰਚੀ। ੨੧।

ਚੌਪਈ

ਇੰਨੀ ਕਥਾ ਤਾਂ ਇਥੇ ਹੋਈ, ਹੁਣ ਕਥਾ ਉਸ ਇਸਤਰੀ ਵਲ ਮੁੜਦੀ ਹੈ ਜਿਸ ਨੇ ਆਪਣਾ ਪਤੀ ਮਾਰ ਕੇ ਰਾਜ ਪ੍ਰਾਪਤ ਕੀਤਾ ਅਤੇ ਰਾਜ-ਛਤ੍ਰ ਲੈ ਕੇ ਆਪਣੇ ਪੁੱਤਰ ਦੇ ਸਿਰ ਉਤੇ ਧਰ ਦਿੱਤਾ। ੨੨।

ਉਹ (ਉਪਰੋਂ) ਫਿਕਾ ਮੂੰਹ ਕਰ ਕੇ (ਭਾਵ ਉਦਾਸ ਹੋ ਕੇ) ਸਭ ਨੂੰ ਵਿਖਾਉਂਦੀ ਹੈ (ਪਰ) ਆਪਣੇ ਅੰਦਰੋਂ ਬਹੁਤ ਖੁਸ਼ ਹੁੰਦੀ ਹੈ। ਇਸ ਤਰ੍ਹਾਂ (ਸੋਚਦੀ ਹੈ ਕਿ) ਪੁੰਨੂੰ ਨੂੰ ਸਿਰੋਂ ਲਾਹ ਦਿੱਤਾ ਹੈ, (ਹੁਣ) ਮੇਰਾ ਪੁੱਤਰ ਰਾਜ ਕਰੇਗਾ। ੨੩।

ਦੋਹਰਾ

(ਸੋਚਦੀ ਸੀ ਕਿ) ਸੌਂਕਣ-ਸਾੜੇ ਤੋਂ ਦੁਖੀ ਹੋ ਕੇ ਮੈਂ ਆਪਣੇ ਪਤੀ ਨੂੰ ਮਰਵਾ ਦਿੱਤਾ। (ਹੁਣ) ਵਿਧਵਾ ਹੋ ਕੇ ਜੀਵਾਂਗੀ, ਜਿਵੇਂ ਕਰਤਾਰ ਰਖੇਗਾ (ਉਸੇ ਤਰ੍ਹਾਂ ਰਹਾਂਗੀ)। ੨੪।

ਚੌਪਈ

ਉਸ ਨੇ ਸੌਂਕਣ ਸਾੜਾ ਸਿਰ ਉਤੇ ਸਹਿਆ ਹੈ (ਅਤੇ ਹੁਣ) ਵਿਧਵਾ ਹੋ ਕੇ ਜਗਤ ਵਿਚ ਰਹੇਗੀ। ਮੈਨੂੰ ਧਨ ਦੀ ਕੋਈ ਘਾਟ ਨਹੀਂ ਹੈ-- ਇਸ ਤਰ੍ਹਾਂ ਇਸਤਰੀ ਆਪਣੇ ਮਨ ਵਿਚ ਕਹਿੰਦੀ ਹੈ। ੨੫।

ਦੋਹਰਾ

ਮੈਨੂੰ (ਜੀਉਂਦੇ ਜੀ) ਰਾਜਾ ਮਨ ਚਾਹੇ ਭੋਗ ਨਹੀਂ ਕਰਨ ਦਿੰਦਾ ਸੀ। ਹੁਣ ਮੈਂ ਚਿਤ ਵਿਚ ਜਿਸ ਨੂੰ ਚਾਹਾਂਗੀ, (ਉਸੇ ਨੂੰ) ਕੋਲ ਬੁਲਾ ਲਵਾਂਗੀ। ੨੬।

ਚੌਪਈ

(ਉਹ) ਝਰੋਖੇ ਵਿਚ ਬੈਠ ਕੇ (ਲੋਕਾਂ ਦੀ) ਸਲਾਮੀ ਲੈਂਦੀ ਸੀ ਅਤੇ ਜਿਸ ਨੂੰ ਚਾਹੁੰਦੀ, ਉਸ ਨੂੰ ਧਨ ਪ੍ਰਦਾਨ ਕਰਦੀ ਸੀ। ਰਾਜ ਕਾਜ ਦੀ (ਉਸ) ਇਸਤਰੀ ਨੂੰ ਕੁਝ ਸਮਝ ਨਹੀਂ ਸੀ ਅਤੇ ਖੇਡ ਤਮਾਸਿਆਂ ਵਿਚ ਹੀ ਦਿਨ ਰਾਤ ਬਤੀਤ ਕਰਦੀ ਸੀ। ੨੭।

ਏਕ ਦਿਵਸ ਤਿਨ ਤ੍ਰਿਯ ਯੋ ਕੀਯੋ। ਬੈਠਿ ਝਰੋਖੇ ਮੁਜਰਾ ਲੀਯੋ।
 ਸਭ ਸੂਰਨ ਕੋ ਬੋਲਿ ਪਠਾਯੋ। ਯਹ ਸੁਨਿ ਭੇਵ ਉਰਬਸੀ ਪਾਯੋ। ੨੮।
 ਭੂਖਨ ਵਹੈ ਅੰਗ ਤਿਨ ਧਰੇ। ਨਿਜੁ ਆਲੈ ਤੈ ਨਿਕਸਨਿ ਕਰੇ।
 ਮੁਸਕੀ ਤਾਜੀ ਚੜੀ ਬਿਰਾਜੈ। ਨਿਸ ਕੋ ਮਨੋ ਚੰਦ੍ਰਮਾ ਲਾਜੈ। ੨੯।

ਸਵੈਯਾ

ਸ੍ਰਯਾਮ ਛੁਟੇ ਕਚ ਕਾਧਨ ਉਪਰਿ ਸੋਭਿਤ ਹੈ ਅਤਿਹੀ ਘੁੰਘਰਾਰੇ।
 ਹਾਰ ਸਿੰਗਾਰ ਦਿਪੈ ਅਤਿ ਚਾਰੁ ਸੁ ਮੋ ਪਹਿ ਤੇ ਨਹਿ ਜਾਤ ਉਚਾਰੇ।
 ਰੀਝਤ ਦੇਵ ਅਦੇਵੇ ਸਭੈ ਸੁ ਕਹਾ ਬਪੁਰੇ ਨਰ ਦੇਵ ਬਿਚਾਰੇ।
 ਬਾਲ ਕੋ ਰੋਕ ਸਭੈ ਤਜਿ ਸੋਕ ਤ੍ਰਿਲੋਕ ਕੋ ਲੋਕ ਬਿਲੋਕਿਤ ਸਾਰੇ। ੩੦।

ਹਾਰ ਸਿੰਗਾਰ ਬਨਾਇ ਕੈ ਸੁੰਦਰਿ ਅੰਜਨ ਆਖਿਨ ਆਂਜਿ ਦੀਯੋ।
 ਅਤਿਹੀ ਤਨ ਬਸਤ੍ਰ ਅਨੂਪ ਧਰੇ ਜਨ ਕੰਦ੍ਰਪ ਕੋ ਬਿਨੁ ਦ੍ਰਪ ਕੀਯੋ।
 ਕਲਗੀ ਗਜਗਾਹ ਬਨੀ ਘੁੰਘਰਾਰ ਚੜੀ ਹਯ ਕੈ ਹੁਲਸਾਤ ਹੀਯੋ।
 ਬਿਨੁ ਦਾਮਨ ਹੀ ਇਹ ਕਾਮਨਿ ਯੋ ਸਭ ਭਾਮਿਨਿ ਕੋ ਮਨ ਮੋਲ ਲੀਯੋ। ੩੧।

ਸੀਸ ਫਬੈ ਕਲਗੀ ਤੁਰਰੇ ਸੁਭ ਲਾਲਨ ਕੋ ਸਰਪੇਚ ਸੁਹਾਯੋ।
 ਹਾਰ ਅਪਾਰ ਧਰੇ ਉਰ ਮੈ ਮਨੁ ਦੇਖਿ ਮਨੋਜਵ ਕੋ ਬਿਰਮਾਯੋ।
 ਬੀਰੀ ਚਬਾਤ ਕਛੂ ਮੁਸਕਾਤ ਬੰਧੇ ਗਜਗਾਹ ਤੁਰੰਗ ਨਚਾਯੋ।
 ਸ੍ਰਯਾਮ ਭਨੈ ਮਹਿ ਲੋਕ ਕੀ ਮਾਨਹੁ ਮਾਨਨਿ ਕੋ ਮਨੁ ਮੋਹਨੁ ਆਯੋ। ੩੨।

ਦੋਹਰਾ

ਪ੍ਰਭਾਵਤੀ ਰਾਨੀ ਤਬੈ ਤਾ ਕੋ ਰੂਪ ਨਿਹਾਰਿ।
 ਰੀਝਿ ਅਧਿਕ ਚਿਤ ਮੈ ਰਹੀ ਹਰ ਅਰਿ ਸਰ ਗਯੋ ਮਾਰਿ। ੩੩।

ਕਬਿਤੁ

ਕੈਧੋ ਕਾਹੂ ਰਿਖਿ ਇੰਦ੍ਰ ਆਸਨ ਤੇ ਟਾਰਿ ਦਯੋ
 ਕੈਧੋ ਇਹ ਸੂਰਜ ਸਰੂਪ ਧਰਿ ਆਯੋ ਹੈ।
 ਕੈਧੋ ਚੰਦ੍ਰ ਚੰਦ੍ਰਲੋਕ ਛੋਰਿ ਕੈ ਸਿਪਾਹੀ ਬਨ
 ਮੇਰੇ ਜਾਨ ਤੀਰਥ ਅਨੈਬੈ ਕੋ ਸਿਧਾਯੋ ਹੈ।
 ਕੈਧੋ ਹੈ ਅਨੰਗ ਅਰੁਧੰਗਕ ਕੇ ਅੰਤਕ ਤੇ
 ਮਾਨੁਖ ਕੋ ਰੂਪ ਕੈ ਕੈ ਆਪੁ ਕੋ ਛਪਾਯੋ ਹੈ।
 ਕੈਧੋ ਯਹ ਸਸਿਯਾ ਕੇ ਰਸਿਯਾ ਨੈ ਕੋਪ ਕੈ ਕੈ
 ਮੇਰੇ ਫਲਬੇ ਕੋ ਕਛੂ ਛਲ ਸੋ ਬਨਾਯੋ ਹੈ। ੩੪।

ਇਕ ਦਿਨ ਉਸ ਇਸਤਰੀ ਨੇ ਇਉਂ ਕੀਤਾ। ਝਰੋਖੇ ਵਿਚ ਬੈਠ ਕੇ ਸਲਾਮੀ ਲਈ। ਸਭ ਸੂਰਮਿਆਂ ਨੂੰ ਬੁਲਾ ਲਿਆ। ਇਹ (ਗੱਲ) ਸੁਣ ਕੇ ਉਰਬਸੀ ਨੇ ਵੀ ਭੇਦ ਪਾ ਲਿਆ। ੨੮।

(ਉਸ ਨੇ) ਉਹੀ ਗਹਿਣੇ ਸ਼ਰੀਰ ਉਤੇ ਸਜਾ ਲਏ ਅਤੇ ਆਪਣੇ ਘਰ ਵਿਚੋਂ ਨਿਕਲ ਪਈ। (ਉਹ) ਕਾਲੇ ਘੋੜੇ ਉਤੇ ਚੜ੍ਹੀ ਇੰਜ ਸੋਭ ਰਹੀ ਸੀ ਮਾਨੋ ਰਾਤ ਨੂੰ ਚੰਦ੍ਰਮਾ ਵੀ ਲਜਾ ਰਿਹਾ ਹੋਵੇ। ੨੯।

ਸਵੈਯਾ

(ਉਸ ਦੇ) ਮੋਢਿਆਂ ਉਤੇ ਸੁੰਦਰ ਕਾਲੇ ਅਤੇ ਬਹੁਤ ਘੁੰਘਰਾਲੇ ਵਾਲ ਸੋਭ ਰਹੇ ਹਨ। ਹਾਰ ਸ਼ਿੰਗਾਰ ਬਹੁਤ ਸੁੰਦਰ ਲਿਸ਼ਕਦਾ ਹੈ, ਉਸ ਦਾ ਮੇਰੇ ਤੋਂ ਵਰਣਨ ਨਹੀਂ ਕੀਤਾ ਜਾ ਸਕਦਾ। (ਉਸ ਉਤੇ) ਸਭ ਦੇਵਤੇ ਅਤੇ ਦੈਂਤ ਰੀਝੇ ਪਏ ਹਨ, ਵਿਚਾਰੇ ਰਾਜਿਆਂ ('ਨਰ-ਦੇਵ') ਦੀ ਗੱਲ ਹੀ ਕੀ ਹੈ। ਇਸਤਰੀ ਨੂੰ ਚੋਕ ਕੇ ਅਤੇ ਤਿੰਨਾਂ ਲੋਕਾਂ ਦੇ ਦੁਖਾਂ ਨੂੰ ਛੁਡ ਕੇ ਸਾਰੇ ਲੋਕ ਵੇਖ ਰਹੇ ਹਨ। ੩੦।

ਉਸ ਸੁੰਦਰੀ ਨੇ ਹਾਰ ਸ਼ਿੰਗਾਰ ਬਣਾ ਕੇ ਅੱਖਾਂ ਵਿਚ ਸੁਰਮਾ ਪਾਇਆ ਹੋਇਆ ਹੈ। ਸ਼ਰੀਰ ਉਤੇ ਅਤਿ ਸੁੰਦਰ ਬਸਤ੍ਰ ਧਾਰਨ ਕਰ ਕੇ, ਮਾਨੋ ਕਾਮ ਦੇਵ ਨੂੰ ਬਿਨਾ ਹੰਕਾਰ ਦੇ ਕਰ ਦਿੱਤਾ ਹੋਵੇ। (ਉਸ ਨੇ) ਕਲਗੀ ਅਤੇ 'ਗਜਗਾਹ' (ਸਿਰ ਦਾ ਇਕ ਭੂਸ਼ਣ) ਸਜਾ ਕੇ ਘੁੰਘਰਾਲੇ ਵਾਲਾਂ ਨਾਲ ਉਹ ਪ੍ਰਸੰਨਤਾ ਪੂਰਵਕ ਘੋੜੇ ਉਤੇ ਚੜ੍ਹੀ ਹੈ। ਬਿਨਾ ਦੰਮਾਂ ਦੇ ਇਸ ਇਸਤਰੀ ਨੇ ਸਾਰੀਆਂ ਇਸਤਰੀਆਂ ਦਾ ਮਨ ਮੁੱਲ ਲੈ ਲਿਆ ਹੈ। ੩੧।

ਸਿਰ ਉਤੇ ਕਲਗੀ ਅਤੇ ਤੁੱਰਾ ਫਬ ਰਿਹਾ ਹੈ ਅਤੇ ਲਾਲਾਂ ਨਾਲ ਜੜਿਆ ਹੋਇਆ 'ਸਰਪੇਚ' (ਸਿਰ ਦਾ ਇਕ ਭੂਸ਼ਣ) ਸੋਭ ਰਿਹਾ ਹੈ। ਗਲ ਵਿਚ ਬਹੁਤ ਹਾਰ ਪਾਏ ਹੋਏ ਹਨ (ਜਿਨ੍ਹਾਂ ਨੂੰ) ਵੇਖ ਕੇ ਕਾਮ ਦੇਵ ਦਾ ਮਨ ਵੀ ਭਰਮਾ ਜਾਂਦਾ ਹੈ। ਪਾਨ ਨੂੰ ਚਬਾਉਂਦੇ ਹੋਇਆਂ ਕੁਝ ਮੁਸਕਰਾ ਕੇ 'ਗਜਗਾਹ' ਨਾਲ ਸਜੇ ਹੋਏ ਘੋੜੇ ਨੂੰ ਨਚਾਂਦੀ ਹੈ। ਕਵੀ ਸਿਆਮ ਕਹਿੰਦਾ ਹੈ ਮਾਨੋ (ਇਹ) ਮਾਤ ਲੋਕ ਦੀਆਂ ਇਸਤਰੀਆਂ ਦੇ ਮਨ ਨੂੰ ਮੋਹਣ ਆਈ ਹੋਵੇ। ੩੨।

ਦੌਹਰਾ

ਤਦ ਪ੍ਰਭਾਵਤੀ ਰਾਣੀ ਉਸ ਦੇ ਰੂਪ ਨੂੰ ਵੇਖ ਕੇ ਮਨ ਵਿਚ ਬਹੁਤ ਖੁਸ਼ ਹੋ ਗਈ (ਕਿਉਂਕਿ ਉਸ ਨੂੰ) 'ਹਰ-ਅਰਿ' (ਕਾਮ ਦੇਵ) ਤੀਰ ਮਾਰ ਗਿਆ ਸੀ। ੩੩।

ਕਥਿੱਤ

(ਉਹ ਸੋਚਦੀ ਸੀ) ਕਿ ਕਿਸੇ ਰਿਸ਼ੀ ਨੇ ਇੰਦਰ ਨੂੰ ਆਸਣ ਤੋਂ ਹਟਾ ਦਿੱਤਾ ਹੋਵੇ, ਜਾਂ ਸੂਰਜ ਹੀ ਇਹ ਸਰੂਪ ਧਾਰਨ ਕਰ ਕੇ ਆਇਆ ਹੈ। ਜਾਂ ਚੰਦ੍ਰਮਾ ਚੰਦ੍ਰਲੋਕ ਨੂੰ ਛੁਡ ਕੇ ਸਿਪਾਹੀ ਬਣ ਕੇ ਮੇਰੀ ਜਾਚੇ ਤੀਰਥ ਉਤੇ ਇਸ਼ਨਾਨ ਕਰਨ ਆਇਆ ਹੈ। ਜਾਂ ਸ਼ਿਵ ('ਅਰੁਪੰਗਕ') ਦੇ ਡਰ ('ਅੰਤਕ'--'ਅੰਤਕ') ਤੋਂ ਕਾਮ ਦੇਵ ਨੇ ਮਨੁੱਖ ਦਾ ਰੂਪ ਧਾਰ ਕੇ ਆਪਣੇ ਆਪ ਨੂੰ ਲੁਕਾਇਆ ਹੈ। ਜਾਂ ਸਸਿਯਾ ਦੇ 'ਰਸਿਯਾ' (ਪ੍ਰੇਮੀ, ਪੁੰਨੂੰ) ਨੇ ਕ੍ਰੋਧ ਕਰ ਕੇ ਮੈਨੂੰ ਛਲਣ ਲਈ ਕੋਈ ਛਲ ਕੀਤਾ ਹੈ। ੩੪।

ਚੌਪਈ

ਜਬ ਲੋ ਬੈਨ ਕਹਨ ਨਹਿ ਪਾਈ। ਤਬ ਲੋ ਨਿਕਟ ਗਯੋ ਵਹੁ ਆਈ।
ਰੂਪ ਨਿਹਾਰਿ ਮਤ ਹੂੰ ਭੂਲੀ। ਗ੍ਰਿਹ ਕੀ ਸਕਲ ਤਾਹਿ ਸੁਧਿ ਭੂਲੀ। ੩੫।

ਸੌਰਠਾ

ਪਠਏ ਦੂਤ ਅਨੇਕ ਅਮਿਤ ਦਰਬੁ ਤਿਨ ਕੋ ਦਯੋ।
ਕਹਿਯੋ ਮਹੂਰਤ ਏਕ ਕ੍ਰਿਪਾ ਕਰੋ ਇਹ ਗ੍ਰਿਹ ਬਸੋ। ੩੬।

ਕਥਿਤੁ

ਕੈਧੋ ਅਲਿਕੇਸ ਹੋ ਕਿ ਸਸਿ ਹੋ ਦਿਨੇਸ ਹੋ
ਕਿ ਰੂਪ ਹੂੰ ਕਿ ਭੇਸ ਹੋ ਜਹਾਨ ਮੈ ਸੁਹਾਏ ਹੋ।
ਸੇਸ ਹੋ ਸੁਰੇਸ ਹੋ ਗਨੇਸ ਹੋ ਮਹੇਸ ਹੋ ਜੀ
ਕੈਧੋ ਜਗਤੋਸ ਤੁਮ ਬੇਦਨ ਬਤਾਏ ਹੋ।
ਕਾਲਿੰਦ੍ਰੀ ਕੇ ਏਸ ਹੋ ਕਿ ਤੁਮ ਹੀ ਜਲੇਸ ਹੋ
ਬਤਾਵੋ ਕੌਨ ਦੇਸ ਕੇ ਨਰੇਸੁਰ ਕੇ ਜਾਏ ਹੋ।
ਕਹੋ ਮੇਰੇ ਏਸ ਕਿਹ ਕਾਜ ਨਿਜੁ ਦੇਸ ਛੋਰਿ
ਚਾਕਰੀ ਕੋ ਭੇਸ ਕੈ ਹਮਾਰੇ ਦੇਸ ਆਏ ਹੋ। ੩੭।

ਹੋ ਨ ਅਲਿਕੇਸ ਹੋ ਨ ਸਸਿ ਹੋ ਦਿਨੇਸ ਹੋ
ਨ ਰੂਪ ਹੂੰ ਕੇ ਭੇਸ ਕੈ ਜਹਾਨ ਮੈ ਸੁਹਾਏ ਹੋ।
ਸੇਸ ਨ ਸੁਰੇਸ ਹੋ ਗਨੇਸ ਹੋ ਮਹੇਸ ਨਹੀ ਹੋ
ਨ ਜਗਤੋਸ ਹੋ ਜੁ ਬੇਦਨ ਬਤਾਏ ਹੋ।
ਕਾਲਿੰਦ੍ਰੀ ਕੇ ਏਸ ਅਥਿਤੋਸ ਮੈ ਜਲੇਸ ਨਹੀ
ਦਫਿਨ ਕੇ ਦੇਸ ਕੇ ਨਰੇਸੁਰ ਕੇ ਜਾਏ ਹੋ।
ਮੋਹਨ ਹੈ ਨਾਮ ਆਗੇ ਜੈਹੋ ਸਸੁਰਾਰੇ ਧਾਮ
ਸੋਭਾ ਸੁਨਿ ਤੁਮਰੀ ਤਮਾਸੇ ਕਾਜ ਆਏ ਹੋ। ੩੮।

ਸਵੈਯਾ

ਤੇਰੀ ਸੋਭਾ ਸੁਨਿ ਕੈ ਸੁਨਿ ਸੁੰਦਰਿ ਆਯੋ ਈਹਾ ਚਲਿ ਕੋਸ ਹਜਾਰੋ।
ਆਜੁ ਮਹੂਰਤ ਹੈ ਤਿਤ ਕੋ ਕਛੁ ਸਾਥ ਮਿਲੈ ਨਹੀ ਤ੍ਰਾਸ ਬਿਚਾਰੋ।
ਰੀਤ ਹੈ ਧਾਮ ਇਹੈ ਹਮਰੇ ਨਿਜੁ ਨਾਰਿ ਬਿਨਾ ਨਹੀ ਔਰ ਨਿਹਾਰੋ।
ਖੇਲੋ ਹਸੋ ਸੁਖ ਸੋ ਤੁਮ ਹੂੰ ਮੁਹਿ ਦੇਹੁ ਬਿਦਾ ਸਸੁਰਾਰਿ ਸਿਧਾਰੋ। ੩੯।

ਬਾਤ ਬਿਦਾ ਕੀ ਸੁਨੀ ਜਬ ਹੀ ਬਿਨੁ ਚੈਨ ਭਈ ਨ ਸੁਹਾਵਤ ਜੀ ਕੀ।
ਲਾਲ ਗੁਲਾਲ ਸੀ ਬਾਲ ਹੁਤੀ ਤਤਕਾਲ ਭਈ ਮੁਖ ਕੀ ਛਬਿ ਫੀਕੀ।
ਹਾਥ ਉਚਾਇ ਹਨੀ ਛਤਿਯਾ ਉਚ ਪੈ ਲਸੈ ਸੋ ਮੁੰਦਰੀ ਅੰਗੁਰੀ ਕੀ।
ਦੇਖਨ ਕੋ ਪਿਯ ਕੋ ਤਿਯ ਕੀ ਪ੍ਰਗਟੀ ਅਖਿਯਾ ਜੁਗ ਜਾਨੁਕ ਹੀ ਕੀ। ੪੦।

ਚੌਪਈ

ਅਜੇ ਉਹ ਇਹ ਗੱਲ ਕਹਿ ਹੀ ਨਹੀਂ ਸਕੀ ਸੀ ਕਿ ਉਦੋਂ ਤਕ ਉਹ ਉਸ ਦੇ ਕੋਲ ਆ ਗਈ। (ਉਸ ਦਾ) ਰੂਪ ਵੇਖ ਕੇ ਉਹ ਮਸਤ ਹੋ ਗਈ ਅਤੇ ਉਸ ਨੂੰ ਘਰ ਦੀ ਸਭ ਸੁੱਧ-ਬੁੱਧ ਭੁਲ ਗਈ।੩੫।

ਸੌਰਠਾ

(ਉਸ ਨੇ ਆਪਣੇ) ਬਹੁਤ ਸਾਰੇ ਦੂਤਾਂ ਨੂੰ ਬੇਸ਼ੁਮਾਰ ਧਨ ਦੇ ਭੇਜਿਆ ਕਿ (ਉਸ ਨੂੰ ਜਾ ਕੇ) ਕਹੋ ਕਿ ਕ੍ਰਿਪਾ ਕਰ ਕੇ ਇਕ ਮਹੂਰਤ (ਦੋ ਘੜੀਆਂ ਜਿੰਨੇ ਸਮੇਂ) ਲਈ ਇਸ ਘਰ ਵਿਚ ਠਹਿਰੇ।੩੬।

ਕਬਿੱਤ

(ਰਾਣੀ ਸੁੰਦਰੀ ਨੂੰ ਸੰਬੋਧਿਤ ਹੋ ਕੇ ਕਹਿਣ ਲਗੀ) ਕੀ (ਤੁਸੀਂ) 'ਅਲਿਕੋਸ' (ਕੁਬੇਰ) ਹੋ, ਕਿ ਚੰਦ੍ਰਮਾ, ਸੂਰਜ, ਜਾਂ ਸੁੰਦਰਤਾ ਦਾ ਹੀ ਭੋਸ ਹੋ ਕੇ ਸੰਸਾਰ ਵਿਚ ਸ਼ੋਭ ਰਹੇ ਹੋ। ਜਾਂ ਤੁਸੀਂ ਸ਼ੇਸ਼ਨਾਗ ਹੋ, ਇੰਦਰ ਹੋ, ਗਣੇਸ਼ ਹੋ, ਮਹੇਸ਼ ਹੋ, ਜਾਂ ਵੇਦਾ ਵਿਚ ਦਸੇ ਜਗਦੀਸ਼ ਦਾ ਰੂਪ ਹੋ। ਜਾਂ ਤੁਸੀਂ ਕਾਲਿੰਦ੍ਰੀ (ਜਮੁਨਾ) ਦੇ ਸੁਆਮੀ (ਸ੍ਰੀ ਕ੍ਰਿਸ਼ਨ) ਹੋ ਜਾਂ ਤੁਸੀਂ ਹੀ ਵਰੁਣ ਹੋ ਜਾਂ (ਤੁਸੀਂ) ਦਸੇ ਕਿਹੜੇ ਦੇਸ ਦੇ ਰਾਜੇ ਦੇ ਪੁੱਤਰ ਹੋ। ਹੇ ਮੇਰੇ ਸੁਆਮੀ! ਕਿਸ ਕੰਮ ਲਈ ਆਪਣੇ ਦੇਸ਼ ਨੂੰ ਛੱਡ ਕੇ ਨੌਕਰੀ ਕਰਨ ਲਈ ਇਸ ਭੋਸ ਵਿਚ ਸਾਡੇ ਦੇਸ਼ ਵਿਚ ਆਏ ਹੋ।੩੭।

(ਉਰਬਸੀ ਨੇ ਉੱਤਰ ਦਿੱਤਾ) ਮੈਂ ਨ ਅਲਿਕੋਸ ਹਾਂ, ਨ ਚੰਦ੍ਰਮਾ ਹਾਂ? ਨ ਸੂਰਜ ਹਾਂ? ਅਤੇ ਨ ਹੀ ਸੁੰਦਰਤਾ ਦਾ ਭੋਸ ਧਾਰ ਕੇ ਜਗਤ ਵਿਚ ਸ਼ੋਭ ਰਿਹਾ ਹਾਂ। ਨ ਮੈਂ ਸ਼ੇਸ਼ਨਾਗ ਹਾਂ, ਨ ਇੰਦਰ ਹਾਂ, ਨ ਗਣੇਸ਼ ਹਾਂ, ਨ ਹੀ ਮਹੇਸ਼ ਹਾਂ ਅਤੇ ਨ ਹੀ ਵੇਦਾਂ ਵਿਚ ਦਸਿਆ ਜਗਦੀਸ਼ ਹਾਂ। ਨ ਮੈਂ ਕਾਲਿੰਦ੍ਰੀ ਦਾ ਪਤੀ (ਕ੍ਰਿਸ਼ਨ) ਹਾਂ, ਨ ਭਿਖਿਆ ਮੰਗਣ ਵਾਲਾ (ਵਾਮਨ ਅਵਤਾਰ) ਹਾਂ, ਨ ਵਰੁਣ ਹਾਂ, ਬਸ ਦੱਖਣ ਦੇਸ ਦੇ ਰਾਜੇ ਦਾ ਪੁੱਤਰ ਹਾਂ। ਮੇਰਾ ਨਾਮ ਮੋਹਨ ਹੈ ਅਤੇ ਅਗੇ ਸੌਹਰੇ ਘਰ ਜਾ ਰਿਹਾ ਹਾਂ। ਤੁਹਾਡੀ ਸ਼ੋਭਾ ਸੁਣ ਕੇ ਦਰਸ਼ਨ ਕਰਨ ਲਈ ਆਇਆ ਹਾਂ।੩੮।

ਸਵੈਯਾ

ਹੇ ਸੁੰਦਰੀ! ਤੇਰੀ ਸ਼ੋਭਾ ਸੁਣ ਕੇ ਹਜ਼ਾਰਾਂ ਕੋਹ ਚਲ ਕੇ ਇਥੇ ਆਇਆ ਹਾਂ। ਜੇ ਅਜ ਦੇ ਮਹੂਰਤ ਵਿਚ ਕੋਈ ਸਾਥ ਮਿਲ ਜਾਏ ਤਾਂ ਡਰ ਨਹੀਂ ਮੰਨਾਗਾ। ਪਰ ਸਾਡੇ ਘਰ ਇਹੀ ਰੀਤ ਹੈ ਕਿ ਆਪਣੀ ਪਤਨੀ ਤੋਂ ਛੱਡ ਕੇ ਹੋਰ ਕਿਸੇ ਨੂੰ ਨਹੀਂ ਵੇਖਣਾ। ਤੁਸੀਂ ਸੁਖ ਪੂਰਵਕ ਹਸੋ, ਖੇਡੋ ਅਤੇ ਮੈਨੂੰ ਵਿਦਾ ਕਰੋ ਕਿ ਸੌਹਰੇ ਘਰ ਜਾਵਾਂ।੩੯।

ਜਦੋਂ (ਉਸ ਨੇ) ਵਿਦਾ ਹੋਣ ਦੀ ਗੱਲ ਸੁਣੀ ਤਾਂ ਉਹ ਮਨ ਵਿਚ ਬੇਚੈਨ ਹੋ ਗਈ ਅਤੇ ਮਨ ਨੂੰ ਚੰਗੀ ਨ ਲਗੀ। ਗੁਲਾਲ ਵਰਗੀ ਲਾਲ ਇਸਤਰੀ ਸੀ, ਪਰ ਉਸ ਦੇ ਮੁਖ ਦਾ ਰੰਗ ਤੁਰਤ ਫਿਕਾ ਪੈ ਗਿਆ। (ਉਸ ਨੇ) ਹੱਥ ਚੁਕ ਕੇ ਛਾਤੀ ਉਤੇ ਮਾਰੇ। ਛਾਤੀ ਉਤੇ ਅੰਗੂਲੀਆਂ ਵਿਚ ਪਾਈਆਂ ਮੁੰਦਰੀਆਂ ਦੇ ਨਿਸ਼ਾਨ ਇਸ ਤਰ੍ਹਾਂ ਲਗ ਰਹੇ ਸਨ ਮਾਨੋ ਪ੍ਰਿਯ ਨੂੰ ਵੇਖਣ ਲਈ ਇਸਤਰੀ ਦੇ ਹਿਰਦੇ ('ਹੀ') ਦੀਆਂ ਦੋਵੇਂ ਅੱਖਾਂ ਖੁਲ੍ਹ ਗਈਆਂ ਹੋਣ।੪੦।

ਦੋਹਰਾ

ਮਨੁ ਤਰਫਤ ਤਵ ਮਿਲਨ ਕੇ ਤਨੁ ਭੇਟਤ ਨਹਿ ਜਾਇ।
ਜੀਭ ਜਰੇ ਤਿਨ ਨਾਰਿ ਕੀ ਦੈ ਤੁਹਿ ਬਿਦਾ ਬੁਲਾਇ। ੪੧।

ਕਬਿਤੁ

ਕੋਊ ਦਿਨ ਰਹੇ ਹਸਿ ਬੋਲੇ ਆਛੀ ਬਾਤੈ
ਕਹੈ ਕਹਾ ਸਸੁਰਾਰਿ ਕੀ ਅਨੋਖੀ ਪ੍ਰੀਤਿ ਪਾਗੀ ਹੈ।
ਯਹੈ ਰਾਜ ਲੀਜੈ ਯਾ ਕੇ ਰਾਜਾ ਹੂਕੈ ਰਾਜ ਕੀਜੈ
ਹਾਥੁ ਚਾਇ ਦੀਜੈ ਮੋਹਿ ਯਹੈ ਜਿਯ ਜਾਗੀ ਹੈ।
ਤੁਮ ਕੇ ਨਿਹਾਰਿ ਕਿਯ ਮਾਰ ਨੈ ਸੁ ਮਾਰ ਮੇ ਕੋ
ਤਾ ਤੇ ਬਿਸੰਭਾਰ ਭਈ ਨੀਂਦ ਭੂਖਿ ਭਾਗੀ ਹੈ।
ਤਹਾ ਕੋ ਨ ਜੈਯੇ ਮੇਰੀ ਸੇਜ ਕੇ ਸੁਹੈਯੈ ਆਨਿ
ਲਗਨ ਨਿਗੋਂਡੀ ਨਾਥ ਤੇਰੇ ਸਾਥ ਲਾਗੀ ਹੈ। ੪੨।

ਏਕ ਪਾਇ ਸੇਵਾ ਕਰੋ ਚੇਰੀ ਹੂ ਕੈ ਨੀਰ ਭਰੋ
ਤੁਹੀ ਕੋ ਬਰੋ ਮੇਰੀ ਇਛਾ ਪੂਰੀ ਕੀਜਿਯੈ।
ਯਹੈ ਰਾਜ ਲੇਹੁ ਹਾਥ ਉਠਾਇ ਮੇ ਕੋ ਟੂਕਾ ਦੇਹੁ
ਹਮ ਸੋ ਬਢਾਵ ਨੇਹੁ ਜਾ ਤੇ ਲਾਲ ਜੀਜਿਯੈ।
ਜੋ ਕਹੈ ਬਿਕੈਰੋ ਜਹਾ ਭਾਖੇ ਤਹਾ ਚਲੀ ਜੈਰੋ
ਐਸੇ ਹਾਲ ਹੋਰਿ ਨਾਥ ਕਬਹੂੰ ਪ੍ਰਸੀਜਿਯੈ।
ਯਾਹੀ ਨੌਰ ਰਹੇ ਹਸਿ ਬੋਲੇ ਆਛੀ ਬਾਤੈ ਕਹੋ
ਜਾਨ ਸਸੁਰਾਰਿ ਕੋ ਨ ਨਾਮੁ ਫੇਰ ਲੀਜਿਯੈ। ੪੩।

ਸਵੈਯਾ

ਕ੍ਰਯੋ ਨਿਜੁ ਤ੍ਰਿਯ ਤਜਿ ਕੇ ਸੁਨਿ ਸੁੰਦਰਿ ਤੋਹਿ ਭਜੇ ਧ੍ਰਮ ਜਾਤ ਹਮਾਰੋ।
ਰਾਜ ਕਰੋ ਅਪਨੇ ਤੁਮਹੀ ਸੁਖ ਸੇ ਇਨ ਧਾਮਨ ਬੀਚ ਬਿਹਾਰੋ।
ਮੈ ਪ੍ਰਗਟਿਯੋ ਜਬ ਤੇ ਤਬ ਤੇ ਤਜਿ ਕਾਨਿ ਤ੍ਰਿਯਾ ਨਹਿ ਆਨ ਨਿਹਾਰੋ।
ਕ੍ਰਯਾ ਤੁਮ ਖੁਯਾਲ ਪਰੇ ਹਮਰੇ ਮਨ ਧੀਰ ਧਰੇ ਰਘੂਨਾਥ ਉਚਾਰੋ। ੪੪।

ਕ੍ਰੋਰਿ ਉਪਾਇ ਕਰੇ ਲਲਨਾ ਤੁਮ ਕੇਲ ਕਰੇ ਬਿਨੁ ਮੈ ਨ ਟਰੋਂਗੀ।
ਭਾਜਿ ਰਹੋਬ ਕਹਾ ਹਮ ਤੇ ਤੁਮ ਭਾਤਿ ਭਲੀ ਤੁਹਿ ਆਜ ਬਰੋਂਗੀ।
ਜੋ ਨ ਮਿਲੇ ਤੁਮ ਆਜੁ ਹਮੈ ਅਬਹੀ ਤਬ ਮੈ ਬਿਖ ਖਾਇ ਮਰੋਂਗੀ।
ਪ੍ਰੀਤਮ ਕੇ ਦਰਸੇ ਪਰਸੇ ਬਿਨੁ ਪਾਵਕ ਮੈਨ ਪ੍ਰਵੇਸ ਕਰੋਂਗੀ। ੪੫।

ਮੋਹਨ ਬਾਰ

ਚੌਪਈ

ਰੀਤਿ ਯਹੈ ਕੁਲ ਪਰੀ ਹਮਾਰੇ। ਸੁ ਮੈ ਕਹਤ ਹੋ ਤੀਰ ਤਿਹਾਰੇ।
ਚਲ ਕਿਸਹੂੰ ਕੇ ਧਾਮ ਨ ਜਾਹੀ। ਚਲਿ ਆਵੈ ਛੋਰੇ ਤਿਹ ਨਾਹੀ। ੪੬।
ਜਬ ਯਹ ਬਾਤ ਤ੍ਰਿਯਹਿ ਸੁਨਿ ਪਾਈ। ਨਿਜੁ ਮਤਿ ਬੀਚ ਯਹੈ ਠਹਰਾਈ।
ਹੋ ਚਲਿ ਧਾਮ ਮੀਤ ਕੇ ਜੈਹੋ। ਮਨ ਭਾਵਤ ਕੇ ਭੋਗ ਕਮੋਹੋ। ੪੭।

ਦੌਹਰਾ

(ਮੇਰਾ) ਮਨ ਤੈਨੂੰ ਮਿਲਣ ਲਈ ਤੜਪਦਾ ਹੈ, ਪਰ ਸ਼ਰੀਰ ਮੇਲਿਆ ਨਹੀਂ ਜਾ ਸਕਦਾ।
ਉਸ ਇਸਤਰੀ ਦੀ ਜ਼ਬਾਨ ਸੜ ਜਾਏ ਜੋ ਤੈਨੂੰ ਵਿਦਾ ਬੁਲਾ ਦੇਵੇ।੪੧।

ਕਥਿੱਤ

(ਫਿਰ ਰਾਣੀ ਕਹਿਣ ਲਗੀ॥) ਕੁਝ ਦਿਨ ਰਹੇ, ਹੱਸ ਕੇ ਚੰਗੀਆਂ ਚੰਗੀਆਂ ਗੱਲਾਂ ਕਰੋ, ਦਸੇ ਸੌਹਰਿਆਂ ਦਾ ਅਜਿਹਾ ਅਨੋਖਾ ਪ੍ਰੇਮ ਕਿਉਂ ਪਾਲ ਰਖਿਆ ਹੈ। ਇਥੋਂ ਦਾ ਰਾਜ ਲੈ ਲੈ ਅਤੇ ਰਾਜਾ ਬਣਾ ਕੇ ਇਥੇ ਰਾਜ ਕਰੋ; ਹੱਥ ਚੁਕ ਕੇ ਮੈਨੂੰ ਉਹੋ ਕੁਝ ਦੇ ਦਿਓ ਜਿਸ (ਦੀ ਇੱਛਾ) ਮੇਰੇ ਮਨ ਵਿਚ ਪੈਦਾ ਹੋਈ ਹੈ। ਤੁਹਾਨੂੰ ਵੇਖ ਕੇ ਮੇਰੇ ਉਤੇ ਕਾਮ ਦੇਵ ਨੇ ਹਮਲਾ ਕੀਤਾ ਹੈ ਜਿਸ ਕਰ ਕੇ ਬੇਸੁਧ ਹੋ ਗਈ ਹਾਂ ਅਤੇ ਨੀਂਦਰ ਅਤੇ ਭੁਖ ਖ਼ਤਮ ਹੋ ਗਈ ਹੈ। (ਤੁਸੀਂ) ਉਥੇ ਨ ਜਾਓ ਅਤੇ ਆ ਕੇ ਮੇਰੀ ਸੇਜ ਨੂੰ ਸੁਹਾਵਣਾ ਬਣਾਓ; ਹੇ ਨਾਥ! ਭੈੜੀ ਲਗਨ ਤੇਰੇ ਨਾਲ ਲਗ ਗਈ ਹੈ।੪੨।

(ਮੈਂ) ਇਕ ਪੈਰ (ਉਤੇ ਖੜੀ ਹੋ ਕੇ) ਸੇਵਾ ਕਰਾਂਗੀ, ਦਾਸੀ ਬਣ ਕੇ ਤੁਹਾਡਾ ਪਾਣੀ ਭਰਾਂਗੀ, ਤੁਹਾਨੂੰ ਹੀ ਵਰਾਂਗੀ, ਮੇਰੀ (ਇਹ) ਇੱਛਾ ਪੂਰੀ ਕਰ ਦਿਓ। ਇਹ ਰਾਜ ਲੈ ਲਵੋ ਅਤੇ ਹੱਥ ਚੁਕ ਕੇ ਮੈਨੂੰ ਕੁਝ ਖਾਣ ਲਈ ਦਿਓ; ਮੇਰੇ ਨਾਲ ਪ੍ਰੇਮ ਵਧਾਓ, ਹੇ ਪ੍ਰੀਤਮ! ਜਿਸ ਕਰ ਕੇ ਜੀ ਸਕਾਂ। ਜੇ ਕਹੋ, ਤਾਂ ਵਿਕ ਜਾਵਾਂਗੀ, ਜਿਥੇ ਕਹੋ, ਉਥੇ ਚਲੀ ਜਾਵਾਂਗੀ; ਹੇ ਨਾਥ! (ਮੇਰਾ) ਅਜਿਹਾ ਹਾਲ ਵੇਖ ਕੇ ਕਦੇ ਤਾਂ ਤਰਸ ਆਉਣਾ ਚਾਹੀਦਾ ਹੈ। ਇਥੇ ਹੀ ਰਹੋ, ਹੱਸ ਕੇ ਬੋਲੋ ਅਤੇ ਚੰਗੀਆਂ ਚੰਗੀਆਂ ਗੱਲਾਂ ਕਰੋ ਅਤੇ ਸੌਹਰੇ ਜਾਣ ਦਾ ਫਿਰ ਨਾਂ ਤਕ ਨ ਲਵੋ।੪੩।

ਸਵੈਯਾ

(ਉਰਬਸੀ ਨੇ ਉੱਤਰ ਦਿੱਤਾ--)) ਹੇ ਸੁੰਦਰੀ! ਸੁਣੋ, ਜੇ ਆਪਣੀ ਇਸਤਰੀ ਛੱਡ ਕੇ ਤੇਰੇ ਨਾਲ ਸੰਯੋਗ ਕਰਦਾ ਹਾਂ ਤਾਂ ਮੇਰਾ ਧਰਮ ਨਸ਼ਟ ਹੁੰਦਾ ਹੈ। ਤੂੰ ਆਪਣਾ ਰਾਜ ਆਪ ਹੀ ਸੁਖ ਪੂਰਵਕ ਕਰ ਅਤੇ ਇਨ੍ਹਾਂ ਮਹੱਲਾਂ ਵਿਚ ਵਸ। ਜਦੋਂ ਦਾ ਮੈਂ ਪ੍ਰਗਟ ਹੋਇਆ ਹਾਂ, ਉਦੋਂ ਤੋਂ ਮਰਯਾਦਾ ਛੱਡ ਕੇ ਕਿਸੇ ਹੋਰ ਇਸਤਰੀ ਨੂੰ ਨਹੀਂ ਵੇਖਿਆ। ਤੂੰ ਮੇਰੇ ਖ਼ਿਆਲ ਕਿਉਂ ਪੈ ਗਈ ਹੈ, ਮਨ ਵਿਚ ਧੀਰਜ ਧਾਰਨ ਕਰ ਅਤੇ ਰਘੂਨਾਥ ਦਾ ਭਜਨ ਕਰ।੪੪।

ਹੇ ਮੇਰੇ ਪਿਆਰੇ! (ਤੁਸੀਂ) ਕਰੋੜਾਂ ਉਪਾ ਕਰੋ, ਪਰ ਮੈਂ ਤੁਹਾਡੇ ਨਾਲ ਕਾਮ-ਕੋਲ ਕਰਨ ਤੋਂ ਨਹੀਂ ਟਲਾਂਗੀ। ਤੁਸੀਂ ਮੈਥੋਂ ਭਜ ਕੇ ਕਿਥੇ ਰਹੋਗੇ, (ਮੈਂ) ਅਜ ਚੰਗੀ ਤਰ੍ਹਾਂ ਤੁਹਾਨੂੰ ਵਰਾਂਗੀ। ਜੇ ਤੁਸੀਂ ਮੈਨੂੰ ਅਜ ਨਹੀਂ ਮਿਲੋਗੇ, ਤਦ ਮੈਂ ਹੁਣੇ ਹੀ ਜ਼ਹਿਰ ਖਾ ਕੇ ਮਰ ਜਾਵਾਂਗੀ। ਆਪਣੇ ਪ੍ਰੀਤਮ ਨੂੰ ਵੇਖੋ ਅਤੇ ਮਾਣੇ ਬਿਨਾ ਮੈਂ ਅਗਨੀ ਵਿਚ ਪ੍ਰਵੇਸ਼ ਕਰ ਲਵਾਂਗੀ।੪੫।

ਮੋਹਨ ਨੇ ਕਿਹਾ--

ਚੌਪਈ

ਸਾਡੀ ਕੁਲ ਦੀ ਇਹੀ ਰੀਤ ਹੈ, ਜੋ ਮੈਂ ਤੇਰੇ ਕੋਲ ਕਹਿੰਦਾ ਹਾਂ। ਆਪ ਕਿਸੇ ਦੇ ਘਰ ਨਹੀਂ ਜਾਣਾ ਅਤੇ ਜੋ ਚਲ ਕੇ ਆ ਜਾਵੇ, ਉਸ ਨੂੰ ਛੱਡਣਾ ਨਹੀਂ।੪੬।

ਜਦ ਇਹ ਗੱਲ ਇਸਤਰੀ ਨੇ ਸੁਣੀ ਤਾਂ ਆਪਣੀ ਬੁੱਧੀ ਵਿਚ ਇਹ ਸੋਚਿਆ ਕਿ ਮੈਂ ਚਲ ਕੇ ਮਿਤਰ ਦੇ ਘਰ ਜਾਵਾਂਗੀ ਅਤੇ ਮਨ ਭਾਉਂਦੇ ਭੋਗ ਕਰਾਂਗੀ।੪੭।

ਸਵੈਯਾ

ਆਜੁ ਪਯਾਨ ਕਰੋਗੀ ਤਹਾ ਸਖੀ ਭੂਖਨ ਬਸਤ੍ਰ ਅਨੂਪ ਬਨਾਉ।
ਮੀਤ ਕੇ ਧਾਮ ਬਦ੍ਯੋ ਮਿਲਿਬੋ ਨਿਸ ਹੋਤ ਨਹੀ ਅਬ ਹੀ ਮਿਲ ਆਉ।
ਸਾਵਨ ਮੇ ਮਨ ਭਾਵਨ ਕੇ ਲੀਏ ਸਾਤ ਸਮੁੰਦ੍ਰਨ ਕੇ ਤਰਿ ਜਾਉ।
ਕ੍ਰੋਰਿ ਉਪਾਉ ਕਰੋ ਸਜਨੀ ਪਿਯ ਕੋ ਤਨ ਕੈ ਤਨ ਭੇਟਨ ਪਾਉ। ੪੮।

ਚੌਪਈ

ਜਬ ਤੇ ਮੈ ਭਵ ਮੇ ਭਵ ਲੀਯੋ। ਆਨਿ ਤ੍ਰਿਯਾ ਸੋ ਭੋਗ ਨ ਕੀਯੋ।
ਜੋ ਐਸੇ ਚਿਤ ਰਿਝਿਯੋ ਤਿਹਾਰੋ। ਤੋ ਕਹਾ ਬਸਿ ਚਲਤ ਹਮਾਰੋ। ੪੯।

ਨ ਪਿਯਾਨ ਧਾਮ ਤਵ ਕਰੋ। ਨਰਕ ਪਰਨ ਤੇ ਅਤਿ ਚਿਤ ਡਰੋ।
ਤੁਮਹੀ ਧਾਮ ਹਮਾਰੇ ਐਯਹੁ। ਮਨ ਭਾਵਤ ਕੋ ਭੋਗ ਕਮੈਯਹੁ। ੫੦।

ਬਾਤੇ ਕਰਤ ਨਿਸਾ ਪਰਿ ਗਈ। ਤ੍ਰਿਯ ਕੋ ਕਾਮ ਕਰਾ ਅਤਿ ਭਈ।
ਅਧਿਕ ਅਨੂਪਮ ਭੇਸ ਬਨਾਯੋ। ਤਾ ਕੋ ਤਿਹ ਗ੍ਰਿਹ ਓਰ ਪਠਾਯੋ। ੫੧।

ਤਬ ਮੋਹਨ ਨਿਜੁ ਗ੍ਰਿਹ ਚਲਿ ਆਯੋ। ਅਧਿਕ ਅਨੂਪਮ ਭੇਸ ਬਨਾਯੋ।
ਟਕਿਯਨ ਕੀ ਚਪਟੀ ਉਰਬਸੀ। ਮੋਮ ਮਾਰਿ ਆਸਨ ਸੋ ਕਸੀ। ੫੨।

ਬਿਖਿ ਕੋ ਲੇਪ ਤਵਨ ਮੋ ਕੀਯੋ। ਸਿਵਹਿ ਰਿਝਾਇ ਮਾਂਗ ਕਰਿ ਲੀਯੋ।
ਜਾ ਕੇ ਅੰਗ ਤਵਨ ਸੋ ਲਾਗੈ। ਤਾ ਕੈ ਲੈ ਪ੍ਰਾਨਨ ਜਮ ਭਾਗੈ। ੫੩।

ਤਬ ਲੋ ਨਾਰਿ ਗਈ ਵਹੁ ਆਈ। ਕਾਮਾਤੁਰ ਹੂੰ ਕੈ ਲਪਟਾਈ।
ਤਾ ਕੋ ਭੇਦ ਕਛੂ ਨਹਿ ਜਾਨ੍ਯੋ। ਉਰਬਸਿ ਕੋ ਕਰਿ ਪੁਰਖ ਪਛਾਨ੍ਯੋ। ੫੪।

ਤਾ ਸੋ ਭੋਗ ਅਧਿਕ ਜਬ ਕੀਨੋ। ਮਨ ਮੈ ਮਾਨਿ ਅਧਿਕ ਸੁਖ ਲੀਨੋ।
ਬਿਖੁ ਕੇ ਚੜੇ ਮਤ ਤਬ ਭਈ। ਜਮ ਕੇ ਧਾਮ ਬਿਖੈ ਚਲਿ ਗਈ। ੫੫।

ਉਰਬਸਿ ਜਬ ਤਾ ਕੋ ਬਧ ਕੀਯੋ। ਸੁਰ ਪੁਰ ਕੋ ਮਾਰਗ ਤਬ ਲੀਯੋ।
ਜਹਾ ਕਾਲ ਸੁਭ ਸਭਾ ਬਨਾਈ। ਉਰਬਸਿ ਯੋ ਚਲਿ ਕੈ ਤਹ ਆਈ। ੫੬।

ਤਾ ਕੋ ਅਮਿਤ ਦਰਬੁ ਤਿਨ ਦੀਯੋ। ਮੇਰੇ ਬਡੇ ਕਾਮ ਤੁਮ ਕੀਯੋ।
ਨਿਜੁ ਪਤਿ ਕੋ ਜਿਨ ਤ੍ਰਿਯਹਿ ਸੰਘਾਰਿਯੋ। ਤਾ ਕੋ ਤੈ ਇਹ ਭਾਤਿ ਪ੍ਰਹਾਰਿਯੋ। ੫੭।

ਦੋਹਰਾ

ਜਾ ਦੁਖ ਤੇ ਜਿਨਿ ਇਸਤ੍ਰਿਯਹਿ ਨਿਜੁ ਪਤਿ ਹਨ੍ਯੋ ਰਿਸਾਇ।
ਤਿਸੀ ਦੋਖ ਮਾਰਿਯੋ ਤਿਸੈ ਧੰਨ੍ਯ ਧੰਨ੍ਯ ਜਮ ਰਾਇ। ੫੮। ੧।

ਇਤਿ ਸ੍ਰੀ ਚਰਿਤ੍ਰ ਪਦ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਨੌ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੦੯। ੨੦੮੩। ਅਫ੍ਰਜ਼ੁ।

ਸਵੈਯਾ

(ਇਸਤਰੀ ਕਹਿਣ ਲਗੀ) ਹੇ ਸਖੀ! ਮੈਂ ਅਜ ਗਹਿਣੇ ਅਤੇ ਬਸਤ੍ਰ ਧਾਰਨ ਕਰ ਕੇ ਅਨੂਪਮ ਸ਼ਿੰਗਾਰ ਕਰਾਂਗੀ ਅਤੇ (ਪ੍ਰੀਤਮ ਦੇ ਘਰ ਵਲ) ਜਾਵਾਂਗੀ। ਮਿਤਰ ਨੇ ਘਰ ਮਿਲਣ ਲਈ ਕਿਹਾ ਹੈ, ਰਾਤ ਨਹੀਂ ਹੁੰਦੀ, ਨਹੀਂ ਤਾਂ ਹੁਣੇ ਮਿਲ ਆਉਂਦੀ। ਸਾਵਣ ਦੇ ਮਹੀਨੇ ਵਿਚ ਪ੍ਰੀਤਮ ਨੂੰ ਮਿਲਣ ਲਈ ਸੱਤ ਸਮੁੰਦਰ ਵੀ ਤਰ ਸਕਦੀ ਹਾਂ। ਹੇ ਸਜਨੀ! ਕਰੋੜਾਂ ਉਪਾ ਕਰ ਕੇ ਪ੍ਰੀਤਮ ਦੇ ਸ਼ਰੀਰ ਨਾਲ ਸੰਯੋਗ ਪ੍ਰਾਪਤ ਕਰਾਂਗੀ।੪੮।

ਚੌਪਈ

(ਉਰਬਸੀ ਨੇ ਉੱਤਰ ਦਿੱਤਾ) ਜਦ ਦਾ ਮੈਂ ਸੰਸਾਰ ਵਿਚ ਪ੍ਰਗਟ ਹੋਇਆ ਹਾਂ, ਕਿਸੇ ਹੋਰ ਇਸਤਰੀ ਨਾਲ ਭੋਗ ਨਹੀਂ ਕੀਤਾ। ਜੇ ਤੇਰੇ ਮਨ ਵਿਚ ਇਹ ਭਾਵਨਾ ਪੈਦਾ ਹੋ ਗਈ ਤਾਂ ਮੇਰਾ ਕੀ ਵਸ ਚਲ ਸਕਦਾ ਹੈ।੪੯।

(ਮੈਂ) ਤੇਰੇ ਘਰ ਇਸ ਲਈ ਨਹੀਂ ਆ ਰਿਹਾ ਕਿ ਨਰਕ ਵਿਚ ਪੈਣ ਤੋਂ ਡਰਦਾ ਹਾਂ। ਤੂੰ ਹੀ ਮੇਰੇ ਘਰ ਆ ਜਾ ਅਤੇ ਮਨ ਭਾਉਂਦੇ ਭੋਗ ਕਮਾ ਲੈ।੫੦।

ਗੱਲਾਂ ਕਰਦਿਆਂ ਕਰਦਿਆਂ ਰਾਤ ਪੈ ਗਈ ਅਤੇ ਇਸਤਰੀ (ਦੇ ਮਨ ਵਿਚ) ਕਾਮ ਕਲਾ ਬਹੁਤ ਵੱਧ ਗਈ। (ਉਸ ਨੇ) ਬਹੁਤ ਸੁੰਦਰ ਭੋਸ ਬਣਾਇਆ ਅਤੇ ਉਸ (ਮੋਹਨ) ਨੂੰ ਆਪਣੇ ਘਰ ਭੇਜ ਦਿੱਤਾ।੫੧।

ਤਦ ਮੋਹਨ ਚਲ ਕੇ ਆਪਣੇ ਘਰ ਆ ਗਿਆ ਅਤੇ ਸੁੰਦਰ ਭੋਸ ਬਣਾ ਲਿਆ। ਉਰਬਸੀ ਨੇ ਟਕਿਆਂ ਦੀ ਗੁਥਲੀ (ਦਾ ਨਕਲੀ ਲਿੰਗ ਬਣਾ ਲਿਆ) ਅਤੇ ਮੋਮ ਲਗਾ ਕੇ ਕਾਮ ਆਸਣ (ਗੁਪਤ ਅੰਗ) ਉਤੇ ਕਸ ਲਿਆ।੫੨।

ਉਸ ਉਤੇ ਵਿਸ਼ ਦਾ ਲੇਪ ਕਰ ਦਿੱਤਾ। ਉਸ ਨੇ ਸ਼ਿਵ ਨੂੰ ਪ੍ਰਸੰਨ ਕਰ ਕੇ (ਵਰ) ਮੰਗ ਲਿਆ ਕਿ ਉਹ ਜਿਸ ਦੇ ਅੰਗ ਨਾਲ ਲਗੇ ਤਾਂ ਜਮ ਉਸ ਦੇ ਪ੍ਰਾਣ ਲੈ ਕੇ ਭਜ ਜਾਏ।੫੩।

ਤਦ ਤਕ ਉਹ ਇਸਤਰੀ ਉਥੇ ਆ ਗਈ ਅਤੇ ਕਾਮ ਨਾਲ ਆਤੁਰ ਹੋ ਕੇ (ਉਸ ਨਾਲ) ਲਿਪਟ ਗਈ। ਉਸ ਦਾ ਭੇਦ ਉਹ ਨਹੀਂ ਸਮਝਦੀ ਸੀ ਅਤੇ ਉਰਬਸੀ ਨੂੰ ਪੁਰਸ਼ ਕਰ ਕੇ ਪਛਾਣਦੀ ਸੀ।੫੪।

ਜਦ ਉਸ ਨਾਲ ਬਹੁਤ ਭੋਗ ਕੀਤਾ ਅਤੇ ਮਨ ਵਿਚ ਅਧਿਕ ਸੁਖ ਮਨਾ ਲਿਆ। ਤਦ ਜ਼ਹਿਰ ਦੇ ਚੜ੍ਹਨ ਨਾਲ ਬੇਹੋਸ਼ ਹੋ ਗਈ ਅਤੇ ਜਮ ਦੇ ਘਰ ਨੂੰ ਚਲੀ ਗਈ।੫੫।

ਜਦ ਉਰਬਸੀ ਨੇ ਉਸ ਦਾ ਬਧ ਕਰ ਦਿੱਤਾ ਤਦ ਉਸ ਨੇ ਸਵਰਗ ਦਾ ਰਾਹ ਪਕੜਿਆ। ਜਿਥੇ ਕਾਲ ਨੇ ਸੁਭ ਸਭਾ ਲਗਾਈ ਹੋਈ ਸੀ, ਉਰਬਸੀ ਚਲ ਕੇ ਉਥੇ ਆ ਗਈ।੫੬।

(ਕਾਲ ਨੇ) ਉਸ ਨੂੰ ਬਹੁਤ ਧਨ ਦਿੱਤਾ (ਅਤੇ ਕਿਹਾ ਕਿ) ਤੂੰ ਮੇਰਾ ਬਹੁਤ ਵੱਡਾ ਕੰਮ ਕੀਤਾ ਹੈ। ਜਿਸ ਇਸਤਰੀ ਨੇ ਆਪਣੇ ਪਤੀ ਨੂੰ ਮਾਰਿਆ ਹੈ, ਉਸ ਦਾ ਤੂੰ ਇਸ ਤਰ੍ਹਾਂ ਦਾ ਨਾਸ਼ ਕੀਤਾ ਹੈ।੫੭।

ਦੋਹਰਾ

ਜਿਸ ਦੁਖ ਨਾਲ ਜਿਸ ਇਸਤਰੀ ਨੇ ਆਪਣੇ ਪਤੀ ਨੂੰ ਕ੍ਰੋਧਿਤ ਹੋ ਕੇ ਮਾਰਿਆ ਹੈ, ਉਸ ਨੂੰ ਉਸੇ ਦੁਖ ਨਾਲ ਮਾਰਿਆ ਹੈ। ਜਮਰਾਜ ਧੰਨ ਹੈ।੫੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਨੌਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੦੯। ੨੦੮੩। ਚਲਦਾ।

ਸਵੈਯਾ

ਪੂਰਬ ਦੇਸ ਕੋ ਏਸ ਰੂਪੇਸ੍ਵਰ ਰਾਜਤ ਹੈ ਅਲਕੇਸ੍ਵਰ ਜੈਸੇ।
 ਰੂਪ ਅਪਾਰ ਕਰਿਯੋ ਕਰਤਾਰ ਕਿਯੋ ਅਸੁਰਾਰਿ ਸੁਰੇਸਨ ਤੈਸੇ।
 ਭਾਰ ਭਰੇ ਭਟ ਭੂਧਰ ਕੀ ਸਮ ਭੀਰ ਪਰੇ ਰਨ ਏਕਲ ਜੈਸੇ।
 ਜੰਗ ਜਗੇ ਅਰਧੰਗ ਕਰੇ ਅਰਿ ਸੁੰਦਰ ਹੈ ਮਕਰਪ੍ਰਜ ਕੈਸੇ। ੧।

ਚੌਪਈ

ਤਾ ਕੇ ਪੂਤ ਹੋਤ ਗ੍ਰਿਹਿ ਨਾਹੀ। ਚਿੰਤ ਯਹੈ ਪ੍ਰਜਾ ਮਨ ਮਾਹੀ।
 ਤਬ ਤਿਹ ਮਾਤ ਅਧਿਕ ਅਕੁਲਾਈ। ਏਕ ਤ੍ਰਿਯਾ ਤਿਹ ਨਿਕਟ ਬੁਲਾਈ। ੨।
 ਕੰਨ੍ਯਾ ਏਕ ਰਾਵ ਕੀ ਲਹੀ। ਸੋ ਨ੍ਰਿਪ ਕੋ ਬਰਬੇ ਕਹ ਕਹੀ।
 ਰਾਇ ਪੁਰਾ ਕੇ ਭੀਤਰ ਆਨੀ। ਰੋਪੇਸ੍ਵਰ ਕੇ ਮਨ ਨਹਿ ਮਾਨੀ। ੩।
 ਜਨ ਕਹਿ ਰਹੇ ਬ੍ਰਯਾਹ ਨ ਕੀਯੋ। ਤਾਹਿ ਬਿਸਾਰਿ ਚਿਤ ਤੇ ਦੀਯੋ।
 ਤਵਨ ਨਾਰਿ ਹਠਨਿ ਹਠਿ ਗਹੀ। ਤਾ ਕੇ ਦ੍ਵਾਰ ਬਰਿਸ ਬਹੁਤ ਰਹੀ। ੪।

ਸਵੈਯਾ

ਰਾਵ ਰੁਪੇਸ੍ਵਰ ਕੁਅਰਿ ਥੋ ਨ੍ਰਿਪ ਸੋ ਕੁਪਿ ਕੈ ਤਿਹ ਉਪਰ ਆਯੋ।
 ਭੇਦ ਸੁਨ੍ਯੋ ਇਨ ਹੂੰ ਲਰਬੈ ਕਹ ਸੈਨ ਜਿਤੋ ਜੁ ਹੁਤੇ ਸੁ ਬੁਲਾਯੋ।
 ਦੁੰਦਭਿ ਭੇਰ ਬਜਾਇ ਰਿਸਾਇ ਚਤ੍ਰਯੋ ਦਲ ਜੋਰਿ ਤੁਰੰਗ ਨਚਾਯੋ।
 ਬ੍ਰਹਮ ਕੁਮਾਰ ਕੈ ਧਾਰ ਹਜਾਰ ਮਨੋ ਜਲ ਰਾਸਿ ਕੈ ਭੇਟਨ ਧਾਯੋ। ੫।

ਚੌਪਈ

ਉਮਡੇ ਅਮਿਤ ਸੂਰਮਾ ਦੁਹਿ ਦਿਸਿ। ਛਾਡਤ ਬਾਨ ਤਾਨਿ ਧਨੁ ਕਰਿ ਰਿਸਿ।
 ਧੁਕਿ ਧੁਕਿ ਪਰੇ ਬੀਰ ਰਨ ਭਾਰੇ। ਕਟਿ ਕਟਿ ਗਏ ਕ੍ਰਿਪਾਨਨ ਮਾਰੇ। ੬।
 ਨਾਚਤ ਭੂਤ ਪ੍ਰੇਤ ਰਨ ਮਾਹੀ। ਜੰਬੁਕ ਗੀਧ ਮਾਸੁ ਲੈ ਜਾਹੀ।
 ਕਟਿ ਕਟਿ ਮਰੇ ਬਿਕਟ ਭਟ ਲਰਿ ਕੈ। ਸੁਰ ਪੁਰ ਬਸੇ ਬਰੰਗਨਿਨ ਬਰਿ ਕੈ। ੭।

ਦੋਹਰਾ

ਬਜ੍ਜ ਬਾਨ ਬਰਛਿਨ ਭਏ ਲਰਤ ਸੂਰ ਸਮੁਹਾਇ।
 ਝਟਪਟ ਕਟਿ ਛਿਤ ਪਰ ਗਿਰੇ ਬਸੈ ਦੇਵ ਪੁਰ ਜਾਇ। ੮।

ਸਵੈਯਾ

ਦਾਰੁਨ ਲੋਹ ਪਰਿਯੋ ਰਨ ਭੀਤਰ ਕੌਨ ਬਿਯੋ ਜੁ ਤਹਾ ਠਹਰਾਵੈ।
 ਬਾਜੀ ਪਦਾਤ ਰਬੀ ਰਬ ਬਾਰੁਨ ਜੁਝੈ ਅਨੇਕ ਤੇ ਕੌਨ ਗਨਾਵੈ।

ਸਵੈਯਾ

ਪੂਰਬ ਦੇਸ ਦਾ ਇਕ ਰੂਪੇਸ਼ੁਰ ਰਾਜਾ ਕੁਬੇਰ ('ਅਲਕੇਸ਼ੁਰ') ਵਰਗਾ ਲਗਦਾ ਸੀ। ਕਰਤਾਰ ਨੇ ਉਸ ਦਾ ਰੂਪ ਬਹੁਤ (ਸੁੰਦਰ) ਬਣਾਇਆ ਸੀ ਕਿ ਦੈਂਤਾਂ ਦਾ ਵੈਰੀ ਇੰਦਰ ਵੀ ਉਸ ਵਰਗਾ ਨਹੀਂ ਸੀ। ਉਹ ਪਰਬਤ ਵਰਗੇ ਵੱਡੇ ਆਕਾਰ ਵਾਲਾ ਸੀ, ਭੀੜ ਪੈਣ ਤੇ ਉਹ ਇਕਲਾ ਹੀ ਰਣ ਵਿਚ ਕਾਫੀ ਸੀ। ਯੁੱਧ ਕਰਨ ਵਾਲਿਆਂ ਵੈਰੀਆਂ ਨੂੰ ਟੋਟੇ ਟੋਟੇ ਕਰ ਦਿੰਦਾ ਸੀ ਅਤੇ ਕਾਮ ਦੇਵ ('ਮਕਰਧ੍ਵਜ') ਵਰਗਾ ਸੁੰਦਰ ਸੀ।੧।

ਚੌਪਈ

ਉਸ ਦੇ ਘਰ ਕੋਈ ਪੁੱਤਰ ਨਹੀਂ ਹੁੰਦਾ ਸੀ। ਇਹੀ ਚਿੰਤਾ ਪ੍ਰਜਾ ਦੇ ਮਨ ਵਿਚ ਸੀ। ਤਦ ਉਸ ਦੀ ਮਾਂ ਨੇ ਬਹੁਤ ਵਿਆਕੁਲ ਹੋ ਕੇ ਇਕ ਇਸਤਰੀ ਨੂੰ ਆਪਣੇ ਕੋਲ ਬੁਲਾਇਆ।੨।

(ਉਸ ਨੇ) ਇਕ ਰਾਜ ਕੁਮਾਰੀ ਨੂੰ ਵੇਖਿਆ ਅਤੇ ਉਸ ਨੂੰ ਵਰਨ ਲਈ ਰਾਜੇ ਨੂੰ ਕਿਹਾ। ਉਸ ਨੂੰ ਰਾਜੇ ਦੇ ਨਗਰ ਵਿਚ ਲਿਆਉਂਦਾ, ਪਰ ਰੋਪੇਸ਼ੁਰ ਦੇ ਮਨ ਨੂੰ (ਉਹ) ਚੰਗੀ ਨ ਲਗੀ।੩।

ਲੋਕੀਂ ਕਹਿ ਬਕੇ ਪਰ (ਰਾਜੇ ਨੇ) ਵਿਆਹ ਨ ਕੀਤਾ ਅਤੇ ਉਸ ਨੂੰ ਚਿਤ ਤੋਂ ਭੁਲਾ ਦਿੱਤਾ। ਉਸ ਹਠੀਲੀ ਇਸਤਰੀ ਨੇ ਹਠ ਕਰੀ ਰਖਿਆ ਅਤੇ ਉਸ ਦੇ ਦੁਆਰ ਉਤੇ ਬਹੁਤ ਵਰ੍ਹਿਆਂ ਤਕ ਬੈਠੀ ਰਹੀ।੪।

ਸਵੈਯਾ

ਰੂਪੇਸ਼ੁਰ ਰਾਜੇ ਉਤੇ ਰਾਜ ਕੁਮਾਰੀ ਦੇ (ਪਿਤਾ) ਰਾਜੇ ਨੇ ਕ੍ਰੋਧ ਕਰ ਕੇ ਹਮਲਾ ਕਰ ਦਿੱਤਾ। ਜਦ (ਰੂਪੇਸ਼ੁਰ) ਨੇ ਇਹ ਗੱਲ ਸੁਣੀ ਤਾਂ (ਉਸ ਨੇ) ਜਿਤਨੀ ਸੈਨਾ ਸੀ, ਉਸ ਨੂੰ ਬੁਲਾ ਲਿਆ ਅਤੇ ਨਗਰ ਤੇ ਧੌਸੇ ਵਜਾ ਕੇ ਅਤੇ ਕ੍ਰੋਧ ਵਿਚ ਭਰ ਕੇ ਘੋੜੇ ਨਚਾਉਂਦੇ ਹੋਇਆਂ ਦਲ ਜੋੜ ਕੇ (ਇਉਂ) ਚੜ੍ਹ ਆਇਆ ਮਾਨੋ ਬ੍ਰਹਮ ਕੁਮਾਰ (ਬ੍ਰਹਮ ਪੁੱਤਰ) ਦਰਿਆ ਦੀਆਂ ਹਜ਼ਾਰਾਂ ਧਾਰਾਵਾਂ ਸਮੁੰਦਰ ('ਜਲ-ਰਾਸਿ') ਨੂੰ ਮਿਲਣ ਲਈ ਚਲ ਪਈਆਂ ਹੋਣ।੫।

ਚੌਪਈ

ਦੇਹਾਂ ਪਾਸਿਆਂ ਤੋਂ ਬੇਸ਼ੁਮਾਰ ਸੂਰਮੇ ਉਮਡ ਪਏ ਹਨ ਅਤੇ ਕ੍ਰੋਧ ਨਾਲ ਕਮਾਨਾਂ ਖਿਚ ਕੇ ਤੀਰ ਛੁਡਦੇ ਹਨ। ਰਣ-ਭੂਮੀ ਵਿਚ ਵੱਡੇ ਵੱਡੇ ਸੂਰਮੇ ਧੁਕ-ਧੁਕ ਕਰ ਕੇ ਡਿਗਦੇ ਹਨ ਅਤੇ ਕ੍ਰਿਪਾਨਾਂ ਨਾਲ ਕਟ ਕਟ ਕੇ ਮਾਰ ਦਿੱਤੇ ਗਏ ਹਨ।੬।

ਰਣ-ਭੂਮੀ ਵਿਚ ਭੂਤ ਪ੍ਰੇਤ ਨਚਣ ਲਗੇ ਹਨ ਅਤੇ ਗਿਦੜ ਤੇ ਗਿਰਝਾਂ ਮਾਸ (ਖਿਚ ਖਿਚ ਕੇ) ਲੈ ਜਾ ਰਹੀਆਂ ਹਨ। ਕਰੜੇ ਸੂਰਮੇ ਲੜ ਲੜ ਕੇ ਕਟੇ ਜਾ ਰਹੇ ਹਨ ਅਤੇ ਅਪੰਛਰਾਵਾਂ ਨੂੰ ਵਰ ਕੇ ਸਵਰਗ ਵਿਚ ਵਸ ਰਹੇ ਹਨ।੭।

ਦੋਹਰਾ

ਬਸ਼ੂ ਵਰਗੇ ਬਾਣ ਅਤੇ ਬਰਛੇ ਲੈ ਕੇ ਸੂਰਮੇ ਆਹਮੋ ਸਾਹਮਣੇ ਲੜ ਰਹੇ ਹਨ ਅਤੇ ਝਟਪਟ ਹੀ ਧਰਤੀ ਉਤੇ ਡਿਗਦੇ ਹਨ ਅਤੇ ਸਵਰਗ ਵਿਚ ਜਾ ਵਸਦੇ ਹਨ।੮।

ਸਵੈਯਾ

ਯੁੱਧ-ਭੂਮੀ ਵਿਚ ਭਿਆਨਕ ਹਥਿਆਰ ਚਲੇ ਹਨ; ਕੌਣ ਦੂਜਾ ਹੈ ਜੋ ਉਥੇ ਠਹਿਰ ਸਕੇ। ਅਨੇਕ ਘੋੜੇ, ਪੈਦਲ, ਰਥਵਾਨ, ਰਥ, ਹਾਥੀ (ਰਣ-ਖੇਤਰ ਵਿਚ) ਮਾਰੇ ਗਏ ਹਨ, ਉਨ੍ਹਾਂ ਦੀ ਕੌਣ ਗਿਣਤੀ ਕਰੇ। ਕ੍ਰਿਪਾਨਾਂ, ਸੈਂਥੀਆਂ, ਤ੍ਰੈਸ਼ੁਲਾਂ, ਚਕ੍ਰਾਂ ਦਾ (ਉਥੇ) ਢੇਰ ਲਗ ਗਿਆ

ਭੀਰ ਕ੍ਰਿਪਾਨਨ ਸੈਬਿਨ ਸੂਲਨ ਚਕ੍ਰਨ ਕੋ ਚਿਤ ਭੀਤਰਿ ਲੁਯਾਵੈ।
ਕੋਪ ਕਰੇ ਕਟਿ ਖੇਤ ਮਰੇ ਭਟ ਸੋ ਭਵ ਭੀਤਰ ਭੂਲਿ ਨ ਆਵੈ। ੯।

ਢਾਲ ਗਦਾ ਪ੍ਰਘ ਪਟਿਸ ਦਾਰੁਣ ਹਾਥ ਤ੍ਰਿਸੂਲਨ ਕੇ ਗਹਿ ਕੈ।
ਬਰਛੀ ਜਮਧਾਰ ਛੁਰੀ ਤਰਵਾਰਿ ਨਿਕਾਰਿ ਹਜਾਰ ਚਲੇ ਖਹਿ ਕੈ।
ਜਗ ਕੋ ਜਿਯਬੋ ਦਿਨ ਚਾਰਿ ਕੁ ਹੈ ਕਹਿ ਬਾਜੀ ਨਚਾਇ ਪਰੇ ਕਹਿ ਕੈ।
ਨ ਟਰੇ ਭਟ ਰੋਸ ਭਰੇ ਮਨ ਮੈ ਤਨ ਮੈ ਬ੍ਰਿਣ ਬੈਰਿਨ ਕੇ ਸਹਿ ਕੈ। ੧੦।

ਬੀਰ ਦੁਹੂੰ ਦਿਸ ਕੇ ਕਬਿ ਸ੍ਯਾਮ ਮੁਖ ਉਪਰ ਢਾਲਨ ਕੋ ਧਰਿ ਜੂਟੇ।
ਬਾਨ ਕਮਾਨ ਧਰੇ ਮਠਸਾਨ ਅਪ੍ਰਮਾਨ ਜੁਆਨਨ ਕੇ ਰਨ ਛੂਟੇ।
ਰਾਜ ਮਰੇ ਕਹੂੰ ਤਾਜ ਗਿਰੇ ਕਹੂੰ ਜੂਝੇ ਅਨੇਕ ਰਥੀ ਰਥ ਟੂਟੇ।
ਪੋਨ ਸਮਾਨ ਬਹੇ ਬਲਵਾਨ ਸਭੈ ਦਲ ਬਾਦਲ ਸੇ ਚਲਿ ਛੂਟੇ। ੧੧।

ਬਾਧਿ ਕਤਾਰਿਨ ਕੋ ਉਮਡੇ ਭਟ ਚਕ੍ਰਨ ਚੋਟ ਤੁਫੰਗਨ ਕੀ ਸ੍ਯੋਂ।
ਤੀਰਨ ਸੋ ਬਰ ਬੀਰਨ ਕੇ ਉਰ ਚੀਰ ਪਟੀਰ ਮਨੋ ਬਰਮਾ ਤ੍ਯੋਂ।
ਮੁੰਡਨ ਤੇ ਪਗ ਤੇ ਕਟਿ ਤੇ ਕਟਿ ਕੋਟਿ ਗਿਰੇ ਕਰਿ ਸਾਇਲ ਸੇ ਤ੍ਯੋਂ।
ਜੋਰਿ ਬਡੇ ਦਲੁ ਤੋਰਿ ਮਹਾ ਖਲ ਜੀਤਿ ਲਏ ਅਰਿ ਭੀਤਨ ਕੀ ਜ੍ਯੋਂ। ੧੨।

ਚੌਪਈ

ਐਸੀ ਬਿਧਿ ਜੀਤਤ ਰਨ ਭਯੋ। ਬਹੁਰਿ ਧਾਮ ਕੋ ਮਾਰਗੁ ਲਯੋ।
ਤਉਨੈ ਨਾਰਿ ਭੇਦ ਸੁਨੈ ਪਾਯੋ। ਰਨ ਕੋ ਜੀਤਿ ਰੁਪੇਸ਼੍ਵਰ ਆਯੋ। ੧੩।

ਆਛੇ ਅਰੁਨ ਬਸਤ੍ਰ ਤਨ ਧਾਰੇ। ਦੁਹੂੰ ਹਾਥ ਨਰਿਏਰ ਉਛਾਰੇ।
ਹੁਤੋ ਦਰਬ ਸੋ ਸਕਲ ਲੁਟਾਯੋ। ਆਪੁ ਸਤੀ ਕੋ ਭੇਖ ਬਨਾਯੋ। ੧੪।
ਜਿਹ ਮਾਰਗ ਰਾਜ ਹੈ ਆਯੋ। ਤਹੀ ਆਨਿ ਤ੍ਰਿਯ ਚਿਤਹਿ ਬਨਾਯੋ।
ਤਬ ਲੋ ਰਾਇ ਆਇ ਹੀ ਗਯੋ। ਹੋਰਤ ਤਵਨ ਸਤੀ ਕੋ ਭਯੋ। ੧੫।
ਰਾਇ ਬਿਹਸਿ ਤਿਹ ਓਰ ਨਿਹਾਰਿਯੋ। ਨਿਕਟ ਬੋਲਿ ਭ੍ਰਿਤ ਬਚਨ ਉਚਾਰਿਯੋ।
ਜਾ ਕੋ ਸੋਧ ਲੇਹੁ ਤੁਮ ਜਾਈ। ਕੋਨ ਸਤੀ ਹੈਬੈ ਕਹ ਆਈ। ੧੬।

ਦੋਹਰਾ

ਸੁਨਤ ਰਾਵ ਕੋ ਦੂਤ ਬਚ ਤਹਾ ਪਹੁੰਚਯੋ ਜਾਇ।
ਸਕਲ ਸਤੀ ਕੋ ਭੇਦ ਲੈ ਨ੍ਰਿਪ ਪਤਿ ਕਹਿਯੋ ਸੁਨਾਇ। ੧੭।

ਚੌਪਈ

ਯੋ ਸੁਨ ਬਚਨ ਰੀਝਿ ਨ੍ਰਿਪ ਰਹਿਯੋ। ਧੰਨਿ ਧੰਨਿ ਮੁਖ ਤੇ ਤਿਹ ਕਹਿਯੋ।
ਹਮ ਯਾ ਸੋ ਕਛੁ ਪ੍ਰੀਤਿ ਨ ਜਾਗੀ। ਮੇਰੇ ਹੇਤ ਦੇਨ ਜਿਯ ਲਾਗੀ। ੧੮।

ਹੈ, ਉਨ੍ਹਾਂ ਦੀ (ਗਿਣਤੀ) ਕੋਈ ਮਨ ਵਿਚ (ਕਿਵੇਂ) ਲਿਆਵੇ। ਜੋ ਕ੍ਰੋਧ ਕਰ ਕੇ ਰਣ ਵਿਚ ਮਾਰੇ ਗਏ, ਉਹ ਫਿਰ ਸੰਸਾਰ ਵਿਚ ਨਹੀਂ ਆਉਂਦੇ ਹਨ।੯।

ਢਾਲ, ਗਦਾ, ਕੁਹਾੜਾ, ਪੱਟਾ ਅਤੇ ਭਿਆਨਕ ਤ੍ਰਿਸ਼ੂਲਾਂ ਨੂੰ ਹੱਥ ਵਿਚ ਲੈ ਕੇ ਅਤੇ ਬਰਛੀ, ਜਮਧਾੜ, ਛੂਰੀ, ਤਲਵਾਰ ਆਦਿ ਕਢ ਕੇ ਹਜ਼ਾਰਾਂ (ਸੂਰਮੇ) ਲੈ ਕੇ ਖਹਿੰਦੇ ਹੋਏ ਚਲ ਪਏ ਹਨ। 'ਜਗਤ ਵਿਚ ਜੀਉਣਾ ਚਾਰ ਦਿਨ ਦਾ ਹੈ' ਇਹ ਕਹਿ ਕੇ ਘੋੜੇ ਨਚਾਉਂਦੇ ਹੋਏ (ਅਗੇ) ਵਧਦੇ ਹਨ। ਮਨ ਵਿਚ ਕ੍ਰੋਧ ਨਾਲ ਭਰੇ ਹੋਏ ਸੂਰਮੇ ਵੈਰੀਆਂ ਤੋਂ ਸ਼ਰੀਰ ਉਤੇ ਜਖ਼ਮ ਸਹਿ ਕੇ (ਪਿਛੇ ਨਹੀਂ ਹਟਦੇ ਹਨ)।੧੦।

ਕਵੀ ਸ਼ਿਆਮ ਕਹਿੰਦੇ ਹਨ ਕਿ ਦੋਹਾਂ ਪਾਸਿਆਂ ਦੇ ਸੂਰਮੇ ਮੂੰਹ ਉਪਰ ਢਾਲਾਂ ਕਰ ਕੇ (ਆਪਸ ਵਿਚ) ਜੁਟ ਗਏ ਹਨ। ਜੁਆਨਾਂ ਵਲੋਂ ਕਮਾਨਾਂ ਵਿਚ ਮਠੇ ਸਾਣ ਉਤੇ ਚੜ੍ਹਾਏ ਹੋਏ ਬੇਸ਼ੁਮਾਰ ਬਾਣ ਛੱਡੇ ਗਏ ਹਨ। ਕਿਤੇ ਰਾਜੇ ਮਰੇ ਪਏ ਹਨ, ਕਿਤੇ ਤਾਜ ਡਿਗੇ ਪਏ ਹਨ, ਕਿਤੇ ਅਨੇਕ ਰਬਵਾਨ ਮਰੇ ਪਏ ਹਨ ਅਤੇ ਕਿਤੇ ਰਬ ਟੁਟੇ ਪਏ ਹਨ। ਪੌਣ ਵਾਂਗ ਚਲਦੇ ਸੂਰਮਿਆਂ ਦੇ ਸਾਹਮਣੇ (ਵੈਰੀ ਰੂਪੀ) ਬਦਲ ਫਟ ਚਲੇ ਹਨ।੧੧।

ਸੂਰਮੇ ਕਤਾਰਾਂ ਬੰਨ੍ਹ ਕੇ ਉਮਡੇ ਹਨ ਅਤੇ ਚਕ੍ਰਾਂ ਅਤੇ ਬੰਦੂਕਾਂ ਦੀਆਂ ਚੋਟਾਂ ਲਗਦੀਆਂ ਹਨ। ਤਕੜੇ ਸੂਰਮਿਆਂ ਦੀਆਂ ਛਾਤੀਆਂ ਬਾਣਾਂ ਨਾਲ ਬਰਮੇ ਦੁਆਰਾ ਚੰਦਨ ਦੀ ਲਕੜੀ ਵਿਚ ਛੇਕ ਕਰਨ ਵਾਂਗ ਚੀਰੀਆਂ ਜਾ ਰਹੀਆਂ ਹਨ। ਸਿਰ ਤੋਂ, ਪੈਰਾਂ ਤੋਂ ਅਤੇ ਲਕ ਤੋਂ ਕਟੇ ਹੋਏ ਕਾਲੇ ਹਿਰਨ ('ਕਰਿ ਸਾਇਲ') ਵਾਂਗ ਡਿਗ ਰਹੇ ਹਨ। (ਉਸ ਨੇ) ਬਹੁਤ ਦਲ ਜੋੜ ਕੇ ਅਤੇ ਮਹਾਨ ਦੁਸ਼ਟਾਂ ਨੂੰ ਤੋੜ ਕੇ ਵੈਰੀ ਦੀਆਂ ਦੀਵਾਰਾਂ ਨੂੰ ਤੋੜ ਦਿੱਤਾ ਹੈ।੧੨।

ਚੌਪਈ

ਇਸ ਤਰ੍ਹਾਂ ਨਾਲ (ਰਾਜੇ ਨੇ) ਰਣ ਜਿਤ ਲਿਆ ਅਤੇ ਫਿਰ ਘਰ ਦਾ ਰਾਹ ਫੜਿਆ।
ਤਦ ਉਸ ਰਾਜ ਕੁਮਾਰੀ ਨੇ ਵੀ ਇਹ ਗੱਲ ਸੁਣ ਲਈ ਕਿ ਰਣ ਨੂੰ ਜਿਤ ਕੇ ਰੁਪੇਸ਼੍ਵਰ ਘਰ ਆ ਗਿਆ ਹੈ।੧੩।

(ਉਸ ਨੇ) ਸੁੰਦਰ ਲਾਲ ਬਸਤ੍ਰ ਧਾਰਨ ਕੀਤੇ ਅਤੇ ਦੋਹਾਂ ਹੱਥਾਂ ਵਿਚ ਨਾਰੀਅਲ ਪਕੜ ਲਏ।
(ਉਸ) ਕੋਲ ਜੋ ਧਨ ਸੀ, ਸਾਰਾ ਲੁਟਾ ਦਿੱਤਾ ਅਤੇ ਆਪ ਸਤੀ ਦਾ ਭੋਸ ਬਣਾ ਲਿਆ।੧੪।

ਜਿਸ ਮਾਰਗ ਤੇ ਰਾਜੇ ਨੇ ਆਉਣਾ ਸੀ, ਉਸੇ ਉਤੇ ਇਸਤਰੀ ਨੇ ਆ ਕੇ ਚਿਤਾ ਬਣਾ ਲਈ। ਤਦ ਤਕ ਰਾਜਾ ਉਥੇ ਆ ਗਿਆ ਅਤੇ ਉਸ ਸਤੀ ਨੂੰ ਵੇਖਿਆ।੧੫।

ਰਾਜੇ ਨੇ ਹਸ ਕੇ ਉਸ ਵਲ ਵੇਖਿਆ ਅਤੇ ਸੇਵਕ ਨੂੰ ਕੋਲ ਬੁਲਾ ਕੇ ਕਿਹਾ ਕਿ ਤੂੰ ਜਾ ਕੇ ਪਤਾ ਕਰ ਕੇ ਆ ਕਿ ਕੌਣ ਸਤੀ ਹੋਣ ਲਈ ਆਈ ਹੈ।੧੬।

ਦੋਹਰਾ

ਰਾਜੇ ਦੇ ਬੋਲ ਸੁਣ ਕੇ ਦੂਤ (ਨੌਕਰ) ਉਥੇ ਜਾ ਪਹੁੰਚਿਆ ਅਤੇ ਸਤੀ (ਹੋਣ ਵਾਲੀ ਇਸਤਰੀ ਦਾ) ਸਾਰ ਭੇਦ ਲੈ ਕੇ ਆਪਣੇ ਸੁਆਮੀ ਨੂੰ ਕਹਿ ਕੇ ਸੁਣਾ ਦਿੱਤਾ।੧੭।

ਚੌਪਈ

ਉਸ (ਇਸਤਰੀ) ਦੇ ਬਚਨ ਸੁਣ ਕੇ ਰਾਜਾ ਪ੍ਰਸੰਨ ਹੋ ਗਿਆ ਅਤੇ ਉਸ ਨੂੰ ਮੁਖ ਤੋਂ ਧੰਨ ਧੰਨ ਕਹਿਣ ਲਗਾ। ਇਸ ਪ੍ਰੀਤ ਮੇਰਾ ਕੋਈ ਪ੍ਰੇਮ ਨਹੀਂ ਜਾਗਿਆ, ਪਰ ਮੇਰੇ ਲਈ ਇਹ ਜਾਨ ਦੇਣ ਨੂੰ ਤਿਆਰ ਹੋ ਗਈ।੧੮।

ਪ੍ਰਿਥੁ ਮੋ ਕੋ ਮੈ ਭੇਦ ਨ ਚੀਨੋ। ਅਬ ਲੋ ਬ੍ਰਯਾਹ ਨ ਯਾ ਸੋ ਕੀਨੋ।
ਜਿਨ ਨਾਰਿਨ ਸੋ ਪ੍ਰੀਤਿ ਲਗਾਈ। ਸੋ ਇਹ ਸਮੈ ਕਾਮ ਨਹਿ ਆਈ। ੧੯।

ਤਾ ਤੇ ਮੈ ਇਹ ਅਬੈ ਬਿਯਾਹੁੰ। ਤਨ ਲਗਿ ਯਾ ਸੋ ਨੇਹ ਨਿਬਾਹੁੰ।
ਬਰਤਿ ਅਗਨਿ ਤੇ ਤਾਹਿ ਉਬਾਰੋ। ਮੋ ਸੋ ਜਰੀ ਨ ਤਨ ਕੋ ਜਾਰੋ। ੨੦।

ਚਿਤਾ ਅਗਨਿ ਜੋ ਸਤੀ ਜਗਾਈ। ਬਿਰਹਾਨਲ ਸੋਈ ਠਹਿਰਾਈ।
ਤਾ ਕੇ ਤੀਰ ਭਾਵਰੈ ਦੀਨੀ। ਰਾਕ ਹੁਤੀ ਰਾਨੀ ਬਿਧਿ ਕੀਨੀ। ੨੧।

ਏਹੀ ਚਰਿਤ੍ਰ ਨ੍ਰਿਪਤਿ ਕੋ ਪਾਯੋ। ਸਭ ਰਾਨਿਨ ਚਿਤ ਤੇ ਬਿਸਰਾਯੋ।
ਅਪਨੀ ਆਗ੍ਯਾ ਕੇ ਬਸਿ ਕੀਨੋ। ਜਾਨੁਕ ਦਾਸ ਮੋਲ ਕੋ ਲੀਨੋ। ੨੨।

ਦੋਹਰਾ

ਤਾ ਦਿਨ ਤੈ ਤਾ ਸੋ ਘਨੀ ਪ੍ਰੀਤਿ ਬਢੀ ਸੁਖ ਪਾਇ।
ਸਭ ਰਨਿਯਨ ਕੋ ਰਾਵ ਕੇ ਚਿਤ ਤੇ ਦਿਯੋ ਭੁਲਾਇ। ੨੩। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਦਸ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੦। ੨੧੦੬। ਅਫਸ਼ੁੰ।

ਚੌਪਈ

ਦੁਰਜਨ ਸਿੰਘ ਰਾਵ ਇਕ ਭਾਰੀ। ਦਿਸਾ ਚਾਰਿ ਜਿਹ ਕਰਤ ਜੁਹਾਰੀ।
ਤਾ ਕੋ ਰੂਪ ਹੋਰਿ ਬਲਿ ਜਾਵਹਿ। ਪ੍ਰਜਾ ਅਧਿਕ ਮਨ ਮੈ ਸੁਖੁ ਪਾਵਹਿ। ੧।

ਦੋਹਰਾ

ਤਾਹਿ ਦੇਸ ਆਵਤ ਜੁ ਜਨ ਤਾ ਕੋ ਰੂਪ ਨਿਹਾਰਿ।
ਹੈ ਚੇਰੇ ਤਿਹ ਪੁਰ ਬਸੈ ਸਭ ਧਨ ਧਾਮ ਬਿਸਾਰਿ। ੨।

ਚੌਪਈ

ਜਬ ਵਹੁ ਨ੍ਰਿਪਤਿ ਅਖੇਟਕ ਆਵੈ। ਸ੍ਰਾਨਨ ਤੇ ਬਹੁਤ ਮ੍ਰਿਗਨ ਗਹਾਵੈ।
ਬਾਜਨ ਸਾਬ ਆਬਿਯਨ ਲੇਹੀ। ਅਮਿਤ ਦਰਬੁ ਹੁਸਨਾਕਨ ਦੇਹੀ। ੩।

ਨਿਤਿਪ੍ਰਤਿ ਅਧਿਕ ਮ੍ਰਿਗਨ ਕੋ ਮਾਰੈ। ਸਦਾ ਸੁ ਬਨ ਕੇ ਬੀਚ ਬਿਹਾਰੈ।
ਦੁਹੁ ਹਾਥ ਸੋ ਤੀਰ ਚਲਾਵੈ। ਤਾ ਤੇ ਕਹਾ ਜਾਨ ਪਸੁ ਪਾਵੈ। ੪।

ਏਕ ਦਿਵਸ ਨ੍ਰਿਪ ਅਖਿਟ ਸਿਧਾਯੋ। ਕਾਰੋ ਹਰਿਨ ਹੋਰਿ ਲਲਚਾਯੋ।
ਸੀਗਨ ਤੇ ਜੀਯਤ ਗਹਿ ਲੈਹੋ। ਯਾ ਕੋ ਘਾਇ ਨ ਲਾਗਨ ਦੈਹੋ। ੫।

ਮੈਨੂੰ ਧਿੱਕਾਰ ਹੈ ਕਿ ਮੈਂ ਇਸ ਭੇਦ ਨੂੰ ਨਹੀਂ ਸਮਝ ਸਕਿਆ ਅਤੇ ਹੁਣ ਤਕ ਇਸ ਨਾਲ ਵਿਆਹ ਨਹੀਂ ਕੀਤਾ। ਜਿਨ੍ਹਾਂ ਇਸਤਰੀਆਂ ਨਾਲ (ਮੈਂ) ਪ੍ਰੀਤ ਲਗਾਈ ਸੀ, (ਉਨ੍ਹਾਂ ਵਿਚੋਂ ਕੋਈ ਵੀ) ਇਸ ਸਮੇਂ ਕੰਮ ਨਹੀਂ ਆਈ।੧੯।

ਇਸ ਲਈ ਮੈਂ ਇਸ ਨਾਲ ਹੁਣੇ ਵਿਆਹ ਕਰਾਂਗਾ ਅਤੇ ਸ਼ਰੀਰ ਦੇ ਕਾਇਮ ਰਹਿਣ ਤਕ ਇਸ ਨਾਲ ਪ੍ਰੇਮ ਨਿਭਾਵਾਂਗਾ। (ਹੁਣ ਮੈਂ) ਅਗਨੀ-ਬ੍ਰਤ ਤੋਂ ਇਸ ਨੂੰ ਉਬਾਰਦਾ ਹਾਂ। (ਇਹ ਤਾਂ) ਮੇਰੇ ਕੋਲੋਂ ਪਹਿਲਾਂ ਹੀ ਸਜ਼ੀ ਹੋਈ ਹੈ, (ਹੁਣ) ਇਸ ਨੂੰ ਸ਼ਰੀਰ ਤੋਂ ਨਹੀਂ ਸਾੜਨਾ ਚਾਹੀਦਾ।੨੦।

ਉਸ ਸਤੀ ਨੇ ਜੋ ਚਿਖਾ ਬਾਲੀ ਹੋਈ ਸੀ, ਉਸ ਨੂੰ ਵਿਯੋਗ ਦੀ ਅੱਗ ਮੰਨ ਕੇ ਉਸ ਦੇ ਇਰਦ ਗਿਰਦ ਫੇਰੇ ਲਏ ਅਤੇ ਜੋ ਰੰਕ ਸੀ, ਉਸ ਨੂੰ ਵਿਧਾਤਾ ਨੇ ਰਾਣੀ ਬਣਾ ਦਿੱਤਾ।੨੧।

ਇਹ ਚਰਿਤ੍ਰ ਕਰ ਕੇ ਉਸ ਨੇ ਰਾਜੇ ਨੂੰ ਪ੍ਰਾਪਤ ਕਰ ਲਿਆ। (ਰਾਜੇ ਨੇ) ਸਾਰੀਆਂ ਰਾਣੀਆਂ ਨੂੰ ਚਿਤ ਵਿਚੋਂ ਭੁਲਾ ਦਿੱਤਾ। (ਉਸ ਨੇ ਰਾਜੇ ਨੂੰ) ਆਪਣੀ ਆਗਿਆ ਦੇ ਅਧੀਨ ਕਰ ਲਿਆ ਮਾਨੋ ਕੋਈ ਦਾਸ ਮੁੱਲ ਲਿਆ ਹੋਵੇ।੨੨।

ਦੌਹਰਾ

ਉਸ ਦਿਨ ਤੋਂ ਉਸ ਨਾਲ ਪ੍ਰੀਤ ਬਹੁਤ ਵਧ ਗਈ ਅਤੇ ਸੁਖ ਪ੍ਰਾਪਤ ਕੀਤਾ ਅਤੇ ਸਾਰੀਆਂ ਰਾਣੀਆਂ ਨੂੰ ਰਾਜੇ ਦੇ ਚਿਤ ਤੋਂ ਭੁਲਵਾ ਦਿੱਤਾ।੨੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁੰਝੀ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਇਕ ਸੌ ਦਸਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੧੦। ੨੧੦੬। ਚਲਦਾ।

ਚੌਪਈ

ਦੁਰਜਨ ਸਿੰਘ ਨਾਂ ਦਾ ਇਕ ਵੱਡਾ ਰਾਜਾ ਸੀ, ਜਿਸ ਨੂੰ ਚਾਰੇ ਦਿਸ਼ਾਵਾਂ ਪ੍ਰਨਾਮ ਕਰਦੀਆਂ ਸਨ। ਉਸ ਦੇ ਰੂਪ ਨੂੰ ਵੇਖ ਕੇ (ਸਾਰੇ) ਬਲਿਹਾਰੇ ਜਾਂਦੇ ਸਨ ਅਤੇ ਪ੍ਰਜਾ ਮਨ ਵਿਚ ਬਹੁਤ ਸੁਖ ਪਾਉਂਦੀ ਸੀ।੧।

ਦੌਹਰਾ

ਉਸ ਦੇ ਦੇਸ ਵਿਚ ਜੋ ਵੀ ਬੰਦਾ ਆਉਂਦਾ, ਉਸ ਦੇ ਰੂਪ ਨੂੰ ਵੇਖ ਕੇ ਸਾਰਾ ਘਰ ਬਾਰ ਭੁਲਾ ਦਿੰਦਾ ਅਤੇ ਦਾਸ ਬਣ ਕੇ ਉਸ ਦੇ ਨਗਰ ਵਿਚ ਰਹਿ ਜਾਂਦਾ।੨।

ਚੌਪਈ

ਜਦ ਉਹ ਰਾਜਾ ਸ਼ਿਕਾਰ ਚੜ੍ਹਦਾ, ਤਾਂ ਕੁਤਿਆਂ ਤੋਂ ਬਹੁਤ ਹਿਰਨ ਪਕੜਵਾਉਂਦਾ ਸੀ। ਬਾਜ਼ਾਂ ਤੋਂ ਮੁਰਗਾਬੀਆਂ ਫੜਵਾਉਂਦਾ ਸੀ ਅਤੇ ਹੁਸੀਨਾਂ ਨੂੰ ਬਹੁਤ ਧਨ ਦਿੰਦਾ ਸੀ।੩।

(ਉਹ) ਹਰ ਰੋਜ਼ ਬਹੁਤ ਹਿਰਨਾਂ ਨੂੰ ਮਾਰਦਾ ਸੀ ਅਤੇ ਸਦਾ ਬਨ ਵਿਚ ਹੀ ਘੁੰਮਦਾ ਰਹਿੰਦਾ ਸੀ। ਉਹ ਦੋਹਾਂ ਹੱਥਾਂ ਨਾਲ ਤੀਰ ਚਲਾਉਂਦਾ ਸੀ। ਉਸ ਤੋਂ (ਭਲਾ) ਕਿਹੜਾ ਪਸ਼ੂ ਬਚ ਸਕਦਾ ਸੀ।੪।

ਇਕ ਦਿਨ ਰਾਜਾ ਸ਼ਿਕਾਰ ਖੇਡਣ ਗਿਆ ਅਤੇ ਇਕ ਕਾਲਾ ਹਿਰਨ ਵੇਖ ਕੇ ਲਲਚਾ ਗਿਆ। (ਚਾਹੁੰਦਾ ਸੀ ਕਿ ਉਸ ਨੂੰ) ਸਿੰਗਾਂ ਤੋਂ ਜੀਉਂਦਾ ਫੜ ਲਵਾਂ ਅਤੇ ਉਸ ਨੂੰ ਜ਼ਖ਼ਮੀ ਨ ਹੋਣ ਦਿਆਂ।੫।

ਹੇਰਿ ਹਰਿਨ ਕਹ ਤੁਰੈ ਧਵਾਯੋ। ਪਾਛੋ ਚਲਿਯੋ ਤਵਨ ਕੋ ਆਯੋ।
ਜਬ ਪਰਦੇਸ ਗਯੋ ਚਲਿ ਸੋਈ। ਚਾਕਰ ਤਹਾ ਨ ਪਹੁੰਚਯੋ ਕੋਈ। ੬।

ਰਾਜ ਪ੍ਰਭਾ ਇਕ ਰਾਜ ਦੁਲਾਰੀ। ਰਾਜਾ ਕੋ ਪ੍ਰਾਨਨ ਤੇ ਪ੍ਰਯਾਰੀ।
ਧੌਲਰ ਉਚ ਤਵਨ ਕੋ ਰਾਜੈ। ਮਨੋ ਚੰਦ੍ਰਮਾ ਕੋਲ ਬਿਰਾਜੈ। ੭।

ਤਪਤੀ ਨਦੀ ਤੀਰ ਤਿਹ ਬਹੈ। ਸੂਰਜ ਸੁਤਾ ਤਾਹਿ ਜਗ ਕਹੈ।
ਪੰਛੀ ਤਹਾ ਚੁਗਤ ਅਤਿ ਸੋਹੈ। ਹੋਰਨਿਹਾਰਨ ਕੋ ਮਨੁ ਮੋਹੈ। ੮।

ਸੁੰਦਰ ਤਾਹਿ ਝਰੋਖੇ ਜਹਾ। ਕਾਵ੍ਯੋ ਆਨਿ ਰਾਇ ਮ੍ਰਿਗ ਤਹਾ।
ਤੁਰੈ ਧਵਾਇ ਸ੍ਰਮਿਤ ਤਿਹ ਕੀਨੋ। ਸਿੰਗਨ ਤੇ ਸਿੰਗੀ ਗਹਿ ਲੀਨੋ। ੯।

ਯਹ ਕੋਤਕ ਨ੍ਰਿਪ ਸੁਤਾ ਨਿਹਾਰਿਯੋ। ਯਹੈ ਆਪਨੇ ਹ੍ਰਿਦੈ ਬਿਚਾਰਿਯੋ।
ਮੈ ਅਬ ਹੀ ਇਹ ਨ੍ਰਿਪ ਕੋ ਬਰੋ। ਨਾਤਰ ਮਾਰਿ ਕਟਾਰੀ ਮਰੋ। ੧੦।

ਐਸੀ ਪ੍ਰੀਤਿ ਰਾਇ ਸੋ ਜੋਰੀ। ਕਾਹੂ ਪਾਸ ਜਾਤ ਨਹਿ ਤੋਰੀ।
ਨੈਨ ਸੈਨ ਦੈ ਤਾਹਿ ਬਲਾਯੋ। ਮੈਨ ਭੋਗ ਤਹਿ ਸਾਥ ਕਮਾਯੋ। ੧੧।

ਐਸੀ ਫਬਤ ਦੁਹੰਨ ਕੀ ਜੋਰੀ। ਜਨੁਕ ਕ੍ਰਿਸਨ ਬ੍ਰਿਖਭਾਨ ਕਿਸੋਰੀ।
ਦੁਹੰ ਹਾਥ ਤਿਹ ਕੁਚਨ ਮਰੋਰੈ। ਜਨੁ ਖੋਯੋ ਨਿਧਨੀ ਧਨੁ ਟੋਰੈ। ੧੨।

ਬਾਰ ਬਾਰ ਤਿਹ ਗਰੇ ਲਗਾਵੈ। ਜਨੁ ਕੰਦੂਪ ਕੋ ਦੂਪੁ ਮਿਟਾਵੈ।
ਭੋਗਤ ਤਾਹਿ ਜੰਘ ਲੈ ਕਾਧੇ। ਜਨੁ ਦ੍ਰੈ ਮੈਨ ਤਰਕਸਨ ਬਾਂਧੇ। ੧੩।

ਭਾਤਿ ਭਾਤਿ ਸੋ ਚੁੰਬਨ ਕੀਨੋ। ਭਾਤਿ ਭਾਤਿ ਆਸਨ ਤ੍ਰਿਯ ਦੀਨੋ।
ਗਹਿ ਗਹਿ ਤਾ ਸੋ ਗਰੇ ਲਗਾਈ। ਮਾਨਹੁ ਚੰਕ ਨਵੋ ਨਿਧਿ ਪਾਈ। ੧੪।

ਸਵੈਯਾ

ਮੀਤ ਅਲਿੰਗਨ ਆਸਨ ਚੁੰਬਨ ਕੀਨੇ ਅਨੇਕ ਤੇ ਕੋਨ ਗਨੈ।
ਮੁਸਕਾਤ ਲਜਾਤ ਕਛੂ ਲਲਤਾ ਸੁ ਬਿਲਾਸ ਲਸੈ ਪਿਯ ਸਾਥ ਤਨੈ।
ਝਮਕੈ ਜਰ ਜੇਬ ਜਰਾਇਨ ਕੀ ਦਮਕੈ ਮਨੋ ਦਾਮਨਿ ਬੀਚ ਘਨੈ।
ਲਖਿ ਨੈਕੁ ਪ੍ਰਭਾ ਸਜਨੀ ਸਭ ਹੀ ਇਹ ਭਾਤਿ ਰਹੀਅਤਿ ਰੀਸਿ ਮਨੈ। ੧੫।

ਕੰਚਨ ਸੇ ਤਨ ਹੈ ਰਮਨੀਯ ਦ੍ਰਿਗੰਚਲ ਚੰਚਲ ਹੈ ਅਨਿਯਾਰੇ।
ਖੰਜਨ ਸੇ ਮਨ ਰੰਜਨ ਰਾਜਤ ਕੰਜਨ ਸੇ ਅਤਿ ਹੀ ਕਜਰਾਰੇ।
ਰੀਝਤ ਦੇਵ ਅਦੇਵ ਲਖੇ ਛਬਿ ਮੈਨ ਮਨੋ ਦੋਊ ਸਾਂਚਨ ਢਾਰੇ।
ਜੋਬਨ ਜੇਬ ਜਗੇ ਅਤਿ ਹੀ ਸੁਭ ਬਾਲ ਬਨੇ ਦ੍ਰਿਗ ਲਾਲ ਤਿਹਾਰੇ। ੧੬।

ਹਿਰਨ ਨੂੰ ਵੇਖ ਕੇ (ਉਸ ਨੇ) ਘੋੜੇ ਨੂੰ ਭਜਾਇਆ ਅਤੇ ਉਸ ਦੇ ਪਿਛੇ ਚਲਦਾ ਆਇਆ। ਜਦ ਉਹ (ਹਿਰਨ) ਪਰਦੇਸ (ਗ਼ੈਰ ਇਲਾਕੇ) ਵਿਚ ਪਹੁੰਚ ਗਿਆ, ਤਾਂ ਕੋਈ ਨੌਕਰ ਉਥੇ ਨ ਪਹੁੰਚ ਸਕਿਆ।੬।

(ਉਥੇ) ਰਾਜ ਪ੍ਰਭਾ ਨਾਂ ਦੀ ਇਕ ਰਾਜ ਕੁਮਾਰੀ ਸੀ ਜੋ ਰਾਜੇ ਨੂੰ ਪ੍ਰਾਣਾਂ ਤੋਂ ਪਿਆਰੀ ਸੀ। ਉਸ ਦਾ ਉੱਚਾ ਮਹੱਲ ਸ਼ੋਭਦਾ ਸੀ ਜੋ ਮਾਨੋ ਚੰਦ੍ਰਮਾ ਜਿੰਨਾ ਉੱਚਾ ਸੀ।੭।

ਉਸ ਦੇ ਨੇੜੇ ਤਪਤੀ ਨਦੀ ਵਗਦੀ ਸੀ। ਉਸ ਨੂੰ ਜਗਤ ਵਾਲੇ ਸੂਰਜ ਦੀ ਪੁੱਤਰੀ ਕਹਿੰਦੇ ਸਨ। ਉਥੇ ਪੰਛੀ ਚੁਗਦੇ ਹੋਏ ਬਹੁਤ ਸ਼ੋਭਦੇ ਸਨ। ਵੇਖਣ ਵਾਲਿਆਂ ਦੇ ਮਨ ਮੋਹ ਲੈਂਦੇ ਸਨ।੮।

ਜਿਥੇ (ਮਹੱਲ ਦੇ) ਸੁੰਦਰ ਝਰੋਖੇ ਸਨ, ਰਾਜੇ ਨੇ ਹਿਰਨ ਨੂੰ ਉਥੇ ਜਾ ਕਢਿਆ। ਘੋੜਾ ਭਜਾ ਕੇ ਰਾਜੇ ਨੇ ਉਸ ਨੂੰ ਬਕਾ ਦਿੱਤਾ ਅਤੇ ਹਿਰਨ ਨੂੰ ਸਿੰਗਾਂ ਤੋਂ ਫੜ ਲਿਆ।੯।

ਇਹ ਕੌਤਕ ਰਾਜ ਕੁਮਾਰੀ ਨੇ ਵੇਖਿਆ ਅਤੇ ਆਪਣੇ ਹਿਰਦੇ ਵਿਚ ਇਹ ਵਿਚਾਰ ਕੀਤਾ। ਮੈਂ ਹੁਣ ਹੀ ਇਸ ਰਾਜੇ ਨੂੰ ਵਿਆਹਾਂਗੀ, ਨਹੀਂ ਤਾਂ ਕਟਾਰ ਮਾਰ ਕੇ ਮਰ ਜਾਵਾਂਗੀ।੧੦।

ਉਸ ਨੇ ਰਾਜੇ ਨਾਲ ਅਜਿਹੀ ਪ੍ਰੀਤ ਜੋੜ ਲਈ ਜੋ ਕਿਸੇ ਕੋਲੋਂ ਤੋੜੀ ਨਹੀਂ ਜਾ ਸਕਦੀ। ਅੱਖ ਦੇ ਇਸ਼ਾਰੇ ਨਾਲ ਰਾਜੇ ਨੂੰ ਬੁਲਾਇਆ ਅਤੇ ਉਸ ਨਾਲ ਕਾਮ-ਕ੍ਰੀੜਾ ਕੀਤੀ।੧੧।

(ਉਨ੍ਹਾਂ) ਦੋਹਾਂ ਦੀ ਜੋੜੀ ਇਸ ਤਰ੍ਹਾਂ ਫਬੀ, ਮਾਨੋ ਰਾਧਾ ਅਤੇ ਕ੍ਰਿਸ਼ਨ (ਦੀ ਜੋੜੀ) ਹੋਵੇ। (ਉਹ) ਉਸ ਦੇ ਦੋਹਾਂ ਹੱਥਾਂ ਨਾਲ ਕੁਚ ਮਰੋੜ ਰਿਹਾ ਸੀ ਮਾਨੋ ਕੋਈ ਨਿਰਧਨ ਗਵਾਚੇ ਹੋਏ ਧਨ ਨੂੰ ਲਭ ਰਿਹਾ ਹੋਵੇ।੧੨।

(ਰਾਜਾ) ਉਸ ਨੂੰ ਬਾਰ ਬਾਰ ਗਲੇ ਲਗਾਉਂਦਾ ਸੀ ਮਾਨੋ ਕਾਮਦੇਵ ਦਾ ਹੰਕਾਰ ਮਿਟਾ ਰਿਹਾ ਹੋਵੇ। (ਉਸ ਦੀਆਂ) ਟੰਗਾਂ ਨੂੰ ਮੋਢਿਆਂ ਤੇ ਰਖ ਕੇ ਉਸ ਨੂੰ (ਇਸ ਪ੍ਰਕਾਰ ਭੋਗਦਾ ਸੀ) ਮਾਨੋ ਕਾਮ ਦੇਵ ਨੇ ਦੋ ਭੱਥੇ ਬੰਨ੍ਹੇ ਹੋਣ।੧੩।

ਕਈ ਤਰ੍ਹਾਂ ਦੇ ਚੁੰਬਨ ਕੀਤੇ ਅਤੇ ਇਸਤਰੀ ਨੇ ਭਾਂਤ ਭਾਂਤ ਦੇ ਆਸਨ ਦਿੱਤੇ। ਪਕੜ ਪਕੜ ਕੇ ਉਸ ਨੂੰ ਗਲੇ ਲਗਾਇਆ ਮਾਨੋ ਨਿਰਧਨ ਨੇ ਨੌਂ ਨਿਧੀਆਂ ਪ੍ਰਾਪਤ ਕਰ ਲਈਆਂ ਹੋਣ।੧੪।

ਸਵੈਯਾ

(ਆਪਣੇ) ਮਿਤਰ ਦੇ ਅਨੇਕ ਤਰ੍ਹਾਂ ਦੇ ਆਲਿੰਗਨ, ਆਸਨ ਅਤੇ ਚੁੰਬਨ ਲਏ, (ਜਿਨ੍ਹਾਂ ਦੀ) ਗਿਣਤੀ ਕੱਣ ਕਰ ਸਕਦਾ ਹੈ। (ਉਹ) ਇਸਤਰੀ ਹਸਦੀ ਅਤੇ ਕੁਝ ਮੁਸਕਰਾਉਂਦੀ ਹੋਈ ਪ੍ਰੀਤਮ ਦੇ ਸ਼ਰੀਰ ਨਾਲ ਹੀ ਵਿਲਾਸ ਕਰਦੀ ਰਹੀ। (ਉਸ ਦੇ) ਜ਼ਰੀਦਾਰ ਅਤੇ ਜੜਾਊ ਕਪੜੇ ਇਸ ਤਰ੍ਹਾਂ ਚਮਕ ਰਹੇ ਸਨ ਮਾਨੋ ਬਦਲ ਵਿਚ ਬਿਜਲੀ ਚਮਕ ਰਹੀ ਹੋਵੇ। ਉਸ ਦੀ ਪ੍ਰਭਾ ਨੂੰ ਕੁਝ ਕੁ ਵੇਖ ਕੇ ਸਾਰੀਆਂ ਸਖੀਆਂ ਮਨ ਵਿਚ ਇਸ ਤਰ੍ਹਾਂ ਰੀਸ ਕਰਨ ਲਗੀਆਂ।੧੫।

ਉਸ ਦਾ ਸੋਨੇ ਵਰਗਾ ਸੁੰਦਰ ਸ਼ਰੀਰ ਸੀ ਅਤੇ ਚੰਚਲ ਨੈਣਾਂ ਦੀਆਂ ਪਲਕਾਂ ਬਹੁਤ ਤਿਖੀਆਂ ਸਨ। (ਉਹ) ਮਮੋਲਿਆਂ ('ਖੰਜਨ') ਵਾਂਗ ਮਨ ਨੂੰ ਪ੍ਰਸੰਨ ਕਰਦੇ ਸਨ ਅਤੇ (ਉਹ) ਕਜਲਾਖੇ ਕੋਲਾਂ ਵਰਗੇ ਬਹੁਤ ਸੁੰਦਰ ਸਨ। (ਉਨ੍ਹਾਂ ਨੂੰ) ਵੇਖ ਕੇ ਦੇਵਤੇ ਅਤੇ ਦੈਂਤ ਪ੍ਰਸੰਨ ਹੁੰਦੇ ਸਨ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਕਾਮਦੇਵ ਨੇ ਦੋਹਾਂ ਨੂੰ ਸਾਂਚੇ ਵਿਚ ਢਾਲਿਆ ਹੋਵੇ। ਹੇ ਇਸਤਰੀ! ਤੇਰੇ ਇਹ ਸੁਭ ਨੈਣ ਜੋਬਨ ਦੀ ਸ਼ੋਭਾ ਕਰ ਕੇ ਲਾਲ ਬਣੇ ਹੋਏ ਹਨ।੧੬।

ਦੋਹਰਾ

ਪ੍ਰੀਤ ਦੁਹਾਨ ਕੀ ਅਤਿ ਬਢੀ ਤ੍ਰਿਯ ਪਿਯਾ ਕੇ ਮਾਹਿ।
ਪਟ ਛੂਟ੍ਯੋ ਨਿਰਪਟ ਭਏ ਰਹਿਯੋ ਕਪਟ ਕਛੁ ਨਾਹਿ। ੧੭।
ਭਾਤਿ ਭਾਤਿ ਆਸਨ ਕਰੈ ਤਰੁਨ ਤਰੁਨਿ ਲਪਟਾਇ।
ਮੋਦ ਦੁਹਨ ਕੋ ਅਤਿ ਬਢ੍ਯੋ ਗਨਨਾ ਗਨੀ ਨ ਜਾਇ। ੧੮।

ਚੌਪਈ

ਚਿਮਟਿ ਚਿਮਟਿ ਨ੍ਰਿਪ ਕੇਲ ਕਮਾਵੈ। ਲਪਟਿ ਲਪਟਿ ਤਰੁਨੀ ਸੁਖ ਪਾਵੈ।
ਬਹਸਿ ਬਹਸਿ ਆਲਿੰਗਨ ਕਰਹੀ। ਭਾਤਿ ਭਾਤਿ ਸੋ ਬਚਨ ਉਚਰੀ। ੧੯।

ਦੋਹਰਾ

ਭਾਤਿ ਭਾਤਿ ਆਸਨ ਕਰੈ ਭਾਤਿ ਭਾਤਿ ਸੁਖ ਪਾਇ।
ਲਪਟਿ ਲਪਟਿ ਸੁੰਦਰ ਰਮੈ ਚਿਮਟਿ ਚਿਮਟਿ ਤ੍ਰਿਯ ਜਾਇ। ੨੦।

ਚੌਪਈ

ਭਾਤਿ ਭਾਤਿ ਕੇ ਅਮਲ ਮੰਗਾਏ। ਬਿਬਿਧ ਬਿਧਨ ਪਕਵਾਨ ਪਕਾਏ।
ਦਾਰੂ ਪੋਸਤ ਔਰ ਧਤੂਰੇ। ਪਾਨ ਡਰਾਇ ਕਸੁੰਭੜੇ ਰੂਰੇ। ੨੧।

ਦੋਹਰਾ

ਅਮਿਤ ਆਫੂਆ ਕੀ ਬਰੀ ਖਾਇ ਚੜਾਈ ਭੰਗ।
ਚਤੁਰ ਪਹਰ ਭੋਗਿਯੋ ਤ੍ਰਿਯਹਿ ਤਉ ਨ ਮੁਚਿਯੋ ਅਨੰਗ। ੨੨।
ਤਰੁਨ ਤਰੁਨ ਤਰੁਨੀ ਤਰੁਨਿ ਤਰੁਨ ਚੰਦ੍ਰ ਕੀ ਜੋਨ।
ਕੇਲ ਕਰੈ ਬਿਹਸੈ ਦੇਊ ਹਾਰਿ ਹਟੈ ਸੋ ਕੋਨ। ੨੩।
ਚਤੁਰ ਪੁਰਖ ਚਤੁਰਾ ਚਤੁਰ ਤਰੁਨ ਤਰੁਨਿ ਕੋ ਪਾਇ।
ਬਿਹਸ ਬਿਹਸ ਲਾਵੈ ਗਰੇ ਛਿਨਕਿ ਨ ਛੋਰਿਯੋ ਜਾਇ। ੨੪।

ਚੌਪਈ

ਜੋ ਚਤੁਰਾ ਚਤੁਰਾ ਕੋ ਪਾਵੈ। ਕਬਹੂੰ ਨ ਛਿਨ ਚਿਤ ਤੇ ਬਿਸਰਾਵੈ।
ਜੜ ਕੁਰੂਪ ਕੋ ਚਿਤਹਿ ਨ ਧਰੈ। ਮਨ ਕ੍ਰਮ ਬਚ ਤਾਹੀ ਤੋ ਬਰੈ। ੨੫।

ਦੋਹਰਾ

ਚੰਦਨ ਕੀ ਚੌਕੀ ਭਲੀ ਕਾਸਟ ਦ੍ਰੁਮ ਕਿਹ ਕਾਜ।
ਚਤੁਰਾ ਕੋ ਨੀਕੋ ਚਿਤ੍ਯੋ ਕਹਾ ਮੂੜ ਕੋ ਰਾਜ। ੨੬।

ਦੋਹਰਾ

ਇਸਤਰੀ ਅਤੇ ਪ੍ਰੀਤਮ ਦੋਹਾਂ ਦੀ ਪ੍ਰੀਤ ਬਹੁਤ ਵੱਧ ਗਈ। ਬਸਤ੍ਰ ਉਤਰ ਗਏ ਅਤੇ (ਦੋਵੇਂ) ਕਪੜਿਆਂ ਤੋਂ ਬਿਨਾ ਹੋ ਗਏ। ਉਨ੍ਹਾਂ ਵਿਚ ਕੋਈ ਕਪਟ ਨਹੀਂ ਰਿਹਾ (ਅਰਥਾਤ-- ਦੋਵੇਂ ਭਾਵ-ਮਗਨ ਹੋ ਗਏ ਹਨ)। ੧੭। ਭਾਂਤ ਭਾਂਤ ਦੇ ਆਸਨ ਕਰ ਕੇ ਪ੍ਰੇਮੀ-ਪ੍ਰੇਮਿਕਾ ਆਪਸ ਵਿਚ ਲਿਪਟਦੇ ਰਹੇ। ਦੋਹਾਂ ਦਾ ਆਨੰਦ ਇਤਨਾ ਵੱਧ ਗਿਆ ਕਿ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ੧੮।

ਚੌਪਈ

ਲਿਪਟ ਲਿਪਟ ਕੇ ਰਾਜਾ ਰਤੀ-ਕ੍ਰੀੜਾ ਕਰਦਾ ਹੈ (ਅਤੇ ਉਸ ਨਾਲ) ਲਿਪਟ ਲਿਪਟ ਕੇ ਇਸਤਰੀ ਸੁਖ ਪ੍ਰਾਪਤ ਕਰਦੀ ਹੈ। ਹੱਸ ਹੱਸ ਕੇ ਆਲਿੰਗਨ ਕਰਦੀ ਹੈ ਅਤੇ ਭਾਂਤ ਭਾਂਤ ਨਾਲ ਗੱਲਾਂ ਕਰਦੀ ਹੈ। ੧੯।

ਦੋਹਰਾ

(ਉਹ ਦੋਵੇਂ) ਭਾਂਤ ਭਾਂਤ ਦੇ ਆਸਨ ਕਰਦੇ ਹਨ ਅਤੇ ਤਰ੍ਹਾਂ ਤਰ੍ਹਾਂ ਦਾ ਸੁਖ ਮਾਣਦੇ ਹਨ। (ਉਹ) ਸੁੰਦਰ ਲਿਪਟ ਲਿਪਟ ਕੇ ਰਮਣ ਕਰਦਾ ਹੈ ਅਤੇ ਇਸਤਰੀ ਚਿਮਟ ਚਿਮਟ ਕੇ (ਆਨੰਦ ਮਾਣਦੀ ਹੈ)। ੨੦।

ਚੌਪਈ

(ਉਨ੍ਹਾਂ ਨੇ) ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥ ਮੰਗਵਾਏ ਅਤੇ ਕਈ ਪ੍ਰਕਾਰ ਦੇ ਪਕਵਾਨ ਪਕਵਾਏ। ਸ਼ਰਾਬ, ਪੋਸਤ ਅਤੇ ਧਤੂਰਾ (ਮੰਗਵਾਇਆ)। ਸੁੰਦਰ ਕਸ਼ੁੰਭੜੇ ਦੇ ਫੁਲ ਪਾ ਕੇ ਪਾਨ ਤਿਆਰ ਕਰਵਾਏ। ੨੧।

ਦੋਹਰਾ

ਅਫੀਮ ਦੀ ਵੱਡੀ ਗੋਲੀ ਖਾ ਕੇ ਅਤੇ ਭੰਗ ਚੜ੍ਹਾ ਕੇ ਚਾਰ ਪਹਿਰ ਤਕ ਇਸਤਰੀ ਨਾਲ ਰਮਣ ਕੀਤਾ, ਫਿਰ ਵੀ ਵੀਰਜ ਖ਼ਲਾਸ ਨ ਹੋਇਆ। ੨੨। ਮਰਦ ਜਵਾਨ ਹੈ ਅਤੇ ਇਸਤਰੀ ਵੀ ਜਵਾਨ ਹੈ ਅਤੇ ਚੰਦ੍ਰਮਾ ਦੀ ਚਾਂਦਨੀ ਵੀ ਜਵਾਨ ਹੈ। ਕਾਮ-ਕ੍ਰੀੜਾ ਕਰਦੇ ਹੋਏ ਦੋਵੇਂ ਹਸਦੇ ਹਨ ਅਤੇ (ਉਨ੍ਹਾਂ ਵਿਚੋਂ) ਕਿਹੜਾ ਹੈ ਜੋ ਹਾਰ ਕੇ ਹਟ ਜਾਏ। ੨੩। ਚਤੁਰ ਪੁਰਸ਼ ਹੈ, ਚਤੁਰ ਇਸਤਰੀ ਹੈ, ਜਵਾਨ ਪੁਰਸ਼ ਜਵਾਨ ਇਸਤਰੀ ਨੂੰ ਪ੍ਰਾਪਤ ਕਰ ਕੇ ਹੱਸ ਹੱਸ ਕੇ ਗਲੇ ਲਗਾਉਂਦਾ ਹੈ; ਛਿਣ ਭਰ ਲਈ ਵੀ ਛਡਿਆ ਨਹੀਂ ਜਾ ਸਕਦਾ। ੨੪।

ਚੌਪਈ

ਜੋ ਚਤੁਰ ਵਿਅਕਤੀ ਚਤੁਰ ਇਸਤਰੀ ਨੂੰ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਛਿਣ ਭਰ ਲਈ ਵੀ ਮਨ ਤੋਂ ਵਿਸਾਰਦਾ ਨਹੀਂ ਹੈ। ਮੂਰਖ ਅਤੇ ਕੁਰੂਪ ਨੂੰ ਚਿਤ ਵਿਚ ਨਹੀਂ ਧਰਦਾ। ਮਨ ਬਚ ਕਰਮ ਕਰ ਕੇ ਉਸੇ (ਚਤੁਰ) ਨੂੰ ਵਰਦਾ ਹੈ। ੨੫।

ਦੋਹਰਾ

ਚੰਦਨ (ਦੀ ਲਕੜੀ ਦੀ ਬਣੀ ਇਕ) ਚੌਕੀ ਚੰਗੀ ਹੈ ਪਰ ਲਕੜ ਦਾ ਬ੍ਰਿਛ ਕਿਸ ਕੰਮ ਦਾ ਹੈ। ਚਤੁਰ ਇਸਤਰੀ ਨੂੰ ਵੇਖਣਾ ਜਾਂ ਯਾਦ ਕਰਨਾ ਚੰਗਾ ਹੈ, (ਉਸ ਦੇ ਮੁਕਾਬਲੇ ਤੇ) ਮੂਰਖ ਦਾ ਰਾਜ ਕਿਸ ਕੰਮ। ੨੬।

ਸੌਰਠਾ

ਤਰੁਨਿ ਪਤਰਿਯਾ ਨੀਕ ਚਪਲ ਚੀਤਿ ਭੀਤਰ ਚੁਭਿਯੋ।
ਅਧਿਕ ਪਿਯਰਵਾ ਮੀਤ ਕਬਹੂੰ ਨ ਬਿਸਰਤ ਹਿਰੈ ਤੇ। ੨੭।

ਸਵੈਯਾ

ਰੀਝ ਰਹੀ ਅਬਲਾ ਅਤਿ ਹੀ ਪਿਯ ਰੂਪ ਅਨੂਪ ਲਖੇ ਮਨ ਮਾਹੀ।
ਸੋਚ ਬਿਚਾਰ ਤਜ੍ਹੇ ਸਭ ਸੁੰਦਰਿ ਨੈਨ ਸੇ ਨੈਨ ਮਿਲੇ ਮੁਸਕਾਹੀ।
ਲਾਲ ਕੇ ਲਾਲਚੀ ਲੋਚਨ ਲੋਲ ਅਮੋਲਨ ਕੀ ਨਿਰਖੇ ਪਰਛਾਹੀ।
ਮਤ ਭਈ ਮਨ ਮਾਨੋ ਪਿਯੋ ਮਦ ਮੋਹਿ ਰਹੀ ਮੁਖ ਭਾਖਤ ਨਾਹੀ। ੨੮।

ਸੋਭਤ ਸੁਧ ਸੁਧਾਰੇ ਸੇ ਸੁੰਦਰ ਜੋਬਨ ਜੋਤਿ ਜਗੇ ਜਰਬੀਲੇ।
ਖੰਜਨ ਸੇ ਮਨੋਰੰਜਨ ਰਾਜਤ ਭਾਰੀ ਪ੍ਰਤਾਪ ਭਰੇ ਗਰਬੀਲੇ।
ਬਾਨਨ ਸੇ ਮ੍ਰਿਗ ਬਾਰਨ ਸੇ ਤਰਵਾਰਨ ਸੇ ਚਮਕੇ ਚਟਕੀਲੇ।
ਰੀਝ ਰਹੀ ਸਖਿ ਹੋਹੂੰ ਲਖੇ ਛਬਿ ਲਾਲ ਕੇ ਨੈਨ ਬਿਸਾਲ ਰਸੀਲੇ। ੨੯।

ਭਾਤਿ ਭਲੀ ਬਿਨ ਸੰਗ ਅਲੀ ਜਬ ਤੇ ਮਨ ਭਾਵਨ ਭੇਟਿ ਗਈ ਹੈਂ।
ਤਾ ਦਿਨ ਤੇ ਨ ਸੁਹਾਤ ਕਛੂ ਸੁ ਮਨੋ ਬਿਨੁ ਦਾਮਨ ਮੋਲ ਲਈ ਹੈਂ।
ਭੋਹ ਕਮਾਨ ਕੇ ਤਾਨਿ ਭਲੇ ਦ੍ਰਿਗ ਸਾਇਕ ਕੇ ਜਨੁ ਘਾਇ ਘਈ ਹੈਂ।
ਮਾਰਿ ਸੁ ਮਾਰਿ ਕਰੀ ਸਜਨੀ ਸੁਨਿ ਲਾਲ ਕੇ ਨਾਮੁ ਗੁਲਾਮ ਭਈ ਹੈਂ। ੩੦।

ਬਾਰਿਜ ਨੈਨ ਜਿਤੀ ਬਨਿਤਾ ਸੁ ਬਿਲੋਕ ਕੈ ਬਾਨ ਬਿਨਾ ਬਧ ਹੈ ਹੈ।
ਬੀਰੀ ਚਬਾਤ ਨ ਬੈਠਿ ਸਕੈ ਬਿਸੰਭਾਰ ਭਈ ਬਹੁਧਾ ਬਰੈ ਹੈ।
ਬਾਤ ਕਹੈ ਬਿਗਸੈ ਨ ਬਬਾ ਕੀ ਸੋ ਲੇਤ ਬਲਾਇ ਸਭੈ ਬਲਿ ਜੈ ਹੈ।
ਬਾਲਮ ਹੇਤ ਬਿਯੋਮ ਕੀ ਬਾਮ ਸੁ ਬਾਰ ਅਨੇਕ ਬਜਾਰ ਬਕੈ ਹੈ। ੩੧।

ਚੌਪਈ

ਏਕ ਸਖੀ ਛਬਿ ਹੇਰਿ ਰਿਸਾਈ। ਤਾ ਕੇ ਕਹਿਯੋ ਪਿਤਾ ਪ੍ਰਤੀ ਜਾਈ।
ਬਚਨ ਸੁਨਤ ਨ੍ਰਿਪ ਅਧਿਕ ਰਿਸਾਯੋ। ਦੁਹਿਤਾ ਕੇ ਮੰਦਿਰ ਚਲਿ ਆਯੋ। ੩੨।
ਰਾਜ ਸੁਤਾ ਐਸੇ ਸੁਨਿ ਪਾਯੋ। ਮੇ ਪਿਤੁ ਅਧਿਕ ਕੋਪ ਕਰਿ ਆਯੋ।
ਤਬ ਤਿਨ ਹਿਰੈ ਕਹਿਯੋ ਕਾ ਕਰੋ। ਉਰ ਮਹਿ ਮਾਰਿ ਕਟਾਰੀ ਮਰੋ। ੩੩।

ਦੌਹਰਾ

ਬਿਮਨ ਚੰਚਲਾ ਚਿਤ ਲਖੀ ਮੀਤ ਕਹਿਯੋ ਮੁਸਕਾਇ।
ਤੈ ਚਿਤ ਕ੍ਰਯੋ ਬ੍ਰਯਾਕੁਲਿ ਭਈ ਮੁਹਿ ਕਹਿ ਭੇਦ ਸੁਨਾਇ। ੩੪।

ਸੌਰਠਾ

ਇਸਤਰੀ ਪਤਲੀ, ਸੁੰਦਰ ਅਤੇ ਚੰਚਲ ਸੀ ਜੋ (ਮਿਤਰ ਦੇ) ਹਿਰਦੇ ਵਿਚ ਖੁਭ ਗਈ।
ਅਧਿਕ ਪਿਆਰਾ ਮਿਤਰ ਕਦੇ ਵੀ ਹਿਰਦੇ ਤੋਂ ਵਿਸਰਦਾ ਨਹੀਂ।੨੭।

ਸਵੈਯਾ

ਉਹ ਇਸਤਰੀ ਪ੍ਰੀਤਮ ਦਾ ਅਨੂਪਮ ਰੂਪ ਵੇਖ ਕੇ ਹਿਰਦੇ ਵਿਚ ਬਹੁਤ ਪ੍ਰਸੰਨ ਹੋ ਰਹੀ ਹੈ। ਉਸ ਸੁੰਦਰੀ ਨੇ (ਮਨ ਤੋਂ) ਸੋਚ ਵਿਚਾਰ ਸਭ ਛੱਡ ਦਿੱਤੀ ਹੈ ਅਤੇ ਨੈਣਾਂ ਨਾਲ ਨੈਣ ਮਿਲਾ ਕੇ ਹੱਸ ਪੈਂਦੀ ਹੈ। ਪ੍ਰੀਤਮ ਦੇ ਚੰਚਲ, ਅਣਮੋਲ ਨੇਤਰਾਂ ਦੀ ਪਰਛਾਈ ਵੇਖਣ ਲਈ (ਜੋ ਸਦਾ) ਲਲਚਾਏ ਰਹਿੰਦੇ ਹਨ। ਮਨ ਚਾਹਿਆ ਪ੍ਰੀਤਮ ਪ੍ਰਾਪਤ ਕਰ ਕੇ ਉਹ ਮਸਤ ਹੋ ਗਈ ਹੈ ਅਤੇ ਮੋਹਿਤ ਹੋਈ ਦੇ ਮੂੰਹੋਂ ਬੋਲ ਨਹੀਂ ਨਿਕਲਦੇ ਹਨ।੨੮।

ਸੁੰਦਰ ਜੋਬਨ ਨਾਲ ਯੁਕਤ ਉਹ ਪ੍ਰਭਾਵਸ਼ਾਲੀ ਢੰਗ ਨਾਲ ਸੁਸ਼ੋਭਿਤ ਹਨ ਅਤੇ ਉਨ੍ਹਾਂ ਵਿਚ ਭੜਕੀਲੀ ਜੋਤਿ ਜਗ ਰਹੀ ਹੈ। (ਉਹ) ਮਮੋਲਿਆਂ ਵਾਂਗ ਮਨੋਰੰਜਨ ਕਰਨ ਵਾਲੇ ਅਤੇ ਭਾਰੀ ਪ੍ਰਤਾਪ ਅਤੇ ਗਰਬ ਵਾਲੇ ਸੁਭਾਇਮਾਨ ਹਨ। (ਉਹ) ਬਾਣਾਂ ਵਾਂਗ, ਹਿਰਨ ਦੇ ਬੱਚਿਆਂ ਵਾਂਗ ਅਤੇ ਤਲਵਾਰਾਂ ਵਰਗੇ ਚਮਕਦਾਰ ਅਤੇ ਚਟਕੀਲੇ ਹਨ। ਹੇ ਸਖੀ! ਮੈਂ ਉਸ ਲਾਲ ਦੇ ਵਿਸ਼ਾਲ ਅਤੇ ਰਸੀਲੇ ਨੈਣ ਵੇਖ ਕੇ ਰੀਝ ਗਈ ਹਾਂ।੨੯।

ਹੇ ਸਖੀ! ਜਦ ਦੀ ਮੈਂ ਚੰਗੀ ਤਰ੍ਹਾਂ ਨਿਸੰਗ ਹੋ ਕੇ ਮਨ-ਭਾਵਨ (ਪ੍ਰੀਤਮ) ਨੂੰ ਮਿਲੀ ਹਾਂ, ਉਸ ਦਿਨ ਤੋਂ ਮੈਨੂੰ ਕੁਝ ਚੰਗਾ ਨਹੀਂ ਲਗਦਾ, ਮਾਨੋ ਮੈਨੂੰ ਬਿਨਾ ਦੀਮਾਂ ਦੇ ਮੁੱਲ ਲੈ ਲਿਆ ਗਿਆ ਹੈ। (ਉਸ ਦੀਆਂ) ਭੋਆਂ ਰੂਪ ਕਮਾਨਾਂ ਨਾਲ ਨੌਣਾਂ ਦੇ ਬਾਣਾਂ ਨੂੰ ਖਿਚ ਕੇ ਮਾਨੋ ਘਾਇਲ ਕਰ ਦਿੱਤੀ ਗਈ ਹਾਂ। ਹੇ ਸਜਨੀ! ਸੁਣ, ਕਾਮ ਦੇਵ ਨੇ ਬਹੁਤ ਆਕ੍ਰਮਣ ਕੀਤਾ ਹੈ ਅਤੇ ਮੈਂ ਪ੍ਰੀਤਮ ਦੇ ਨਾਮ ਦੀ ਗੁਲਾਮ ਹੋ ਗਈ ਹਾਂ।੩੦।

ਕਮਲ ਵਰਗੇ ਨੈਣਾਂ ਵਾਲੀਆਂ ਜਿਤਨੀਆਂ ਇਸਤਰੀਆਂ ਉਸ ਨੂੰ ਵੇਖ ਕੇ ਬਾਣ ਤੋਂ ਬਿਨਾ ਮਾਰੀਆਂ ਗਈਆਂ ਹਨ। ਉਹ ਨ ਪਾਨ ਚਬਾਉਂਦੀਆਂ ਹਨ, ਨ ਬੈਠ ਸਕਦੀਆਂ ਹਨ ਅਤੇ ਬੇਸੁਧ ਹੋ ਕੇ ਅਕਸਰ ਬਰਤਾਉਂਦੀਆਂ ਹਨ। ਉਹ ਨ ਗੱਲ ਕਰਦੀਆਂ ਹਨ, ਨ ਹਸਦੀਆਂ ਹਨ, ਮੈਨੂੰ ਬਾਬੇ ਦੀ ਸੌਂਹ, ਸਭ ਉਸ ਦੀਆਂ ਬਲਾਵਾਂ ਲੈਂਦੀਆਂ ਹੋਈਆਂ ਨਿਛਾਵਰ ਹੁੰਦੀਆਂ ਹਨ। (ਉਸ) ਬਾਲਮ (ਪ੍ਰੀਤਮ) ਲਈ ਆਕਾਸ਼ ਦੀਆਂ ਪਰੀਆਂ ਵੀ ਅਨੇਕ ਵਾਰ ਬਾਜ਼ਾਰ ਵਿਚ ਵਿਕਦੀਆਂ ਹਨ।੩੧।

ਚੌਪਈ

ਇਕ ਸਖੀ (ਉਸ ਦੀ) ਛੱਬੀ ਨੂੰ ਵੇਖ ਕੇ ਬਹੁਤ ਕ੍ਰੋਧਿਤ ਹੋਈ। ਉਸ ਦੇ ਪਿਤਾ ਪਾਸ ਜਾ ਕੇ (ਸਭ ਕੁਝ) ਦਸ ਦਿੱਤਾ। ਗੱਲ ਸੁਣ ਕੇ ਰਾਜਾ ਬਹੁਤ ਕ੍ਰੋਧਿਤ ਹੋਇਆ ਅਤੇ ਚਲ ਕੇ ਪੁੱਤਰੀ ਦੇ ਮਹੱਲ ਵਲ ਆ ਗਿਆ।੩੨।

ਜਦੋਂ ਰਾਜ ਕੁਮਾਰੀ ਨੇ ਇਸ ਤਰ੍ਹਾਂ ਸੁਣਿਆ ਕਿ ਮੇਰਾ ਪਿਤਾ ਬਹੁਤ ਕ੍ਰੋਧ ਕਰ ਕੇ ਆਇਆ ਹੈ। ਤਦ ਉਸ ਨੇ ਹਿਰਦੇ ਵਿਚ ਸੋਚਿਆ ਕਿ ਕੀ ਕਰਾਂ, ਹਿਰਦੇ ਵਿਚ ਕਟਾਰੀ ਮਾਰ ਕੇ ਮਰ ਜਾਵਾਂ।੩੩।

ਦੌਹਰਾ

ਮਿਤਰ ਨੇ ਜਦੋਂ ਇਸਤਰੀ ਨੂੰ ਬੇਮਨਾ ਵੇਖਿਆ, ਤਾਂ ਹੱਸ ਕੇ ਕਿਹਾ ਕਿ ਤੂੰ ਚਿਤ ਵਿਚ ਕਿਉਂ ਵਿਆਕੁਲ ਹੈਂ, ਮੈਨੂੰ ਵੀ ਭੇਦ ਦੀ ਗੱਲ ਦਸ।੩੪।

ਚੌਪਈ

ਰਾਜ ਸੁਤਾ ਕਹਿ ਤਾਹਿ ਸੁਨਾਯੋ। ਯਾ ਤੇ ਮੋਰ ਹਿੰਦੈ ਡਰ ਪਾਯੋ।
ਰਾਜਾ ਸੋ ਕਿਨਹੂੰ ਕਹਿ ਦੀਨੋ। ਤਾ ਤੇ ਰਾਵ ਕੋਪ ਅਤਿ ਕੀਨੋ। ੩੫।

ਤਾ ਤੇ ਰਾਵ ਕ੍ਰੋਧ ਉਪਜਾਯੋ। ਦੁਹੰਅਨ ਕੇ ਮਾਰਨਿ ਹਿਤ ਆਯੋ।
ਅਪਨੇ ਸੰਗ ਮੋਹਿ ਕਰਿ ਲੀਜੈ। ਬਹੁਰਿ ਉਪਾਇ ਭਜਨ ਕੇ ਕੀਜੈ। ੩੬।

ਬਚਨ ਸੁਨਤ ਰਾਜਾ ਹਸਿ ਪਰਿਯੋ। ਤਾ ਕੇ ਸੋਕ ਨਿਵਾਰਨ ਕਰਿਯੋ।
ਹਮਰੋ ਕਛੂ ਸੋਕ ਨਹਿ ਕਰਿਯੋ। ਤੁਮਰੀ ਜਾਨਿ ਜਾਨ ਤੇ ਭਰਿਯੋ। ੩੭।

ਦੋਹਰਾ

ਪ੍ਰਿਯ ਅਬਲਾ ਤੇ ਜਗਤ ਮੈ ਪਿਯ ਬਧ ਨੈਨ ਨਿਹਾਰਿ।
ਪਲਕ ਏਕ ਜੀਯਤ ਰਹੈ ਮਰਹਿ ਨ ਜਮਧਰ ਮਾਰਿ। ੩੮।

ਸਵੈਯਾ

ਕੰਠਸਿਰੀ ਮਨਿ ਕੰਕਨ ਕੁੰਡਰ ਭੂਖਨ ਛੋਰਿ ਭਭੂਤ ਧਰੋਗੀ।
ਹਾਰ ਬਿਸਾਰਿ ਹਜਾਰਨ ਸੁੰਦਰ ਪਾਵਕ ਬੀਚ ਪ੍ਰਵੇਸ ਕਰੋਗੀ।
ਜੂਝਿ ਮਰੋ ਕਿ ਗਰੋ ਹਿਮ ਮਾਝ ਟਰੋ ਨ ਤਉ ਹਠਿ ਤੋਹਿ ਬਰੋਗੀ।
ਰਾਜ ਸਮਾਜ ਨ ਕਾਜ ਕਿਸੂ ਸਖਿ ਪੀਯ ਮਰਿਯੋ ਲਖਿ ਹੋਹੂ ਮਰੋਗੀ। ੩੯।

ਚੌਪਈ

ਬਿਹਸਿ ਕੁਅਰ ਯੋ ਬਚਨ ਉਚਾਰੋ। ਸੋਕ ਕਰੋ ਨਹਿ ਬਾਲ ਹਮਾਰੋ।
ਹੋ ਅਬ ਏਕ ਉਪਾਯਹਿ ਕਰਿਹੋ। ਜਾ ਤੇ ਤੁਮਰੋ ਸੋਕ ਨਿਵਰਿਹੋ। ੪੦।

ਹਮਰੋ ਕਛੂ ਸੋਕ ਨਹਿ ਕੀਜੈ। ਤੀਰ ਕਮਾਨ ਆਨਿ ਮੁਹਿ ਦੀਜੈ।
ਮੁਹਕਮ ਕੈ ਦਰਵਾਜ਼ੇ ਦੁਆਵਹੁ। ਯਾ ਆਗਨ ਮਹਿ ਸੇਜ ਬਿਛਾਵਹੁ। ੪੧।

ਵਹੈ ਕਾਮ ਅਬਲਾ ਤਿਨ ਕਿਯੋ। ਤੀਰ ਕਮਾਨਿ ਆਨਿ ਤਿਹ ਦਿਯੋ।
ਭਲੀ ਭਾਤਿ ਸੋ ਸੇਜ ਬਿਛਾਈ। ਤਾ ਪਰ ਮੀਤ ਲਯੋ ਬੈਠਾਈ। ੪੨।

ਦੋਹਰਾ

ਤਬ ਅਬਲਾ ਚਿੰਤਾ ਕਰੀ ਜਿਯ ਤੇ ਭਈ ਨਿਰਾਸ।
ਜੀਯੋ ਤ ਪਿਯ ਕੇ ਸਹਿਤ ਹੀ ਮਰੋ ਤ ਪਤਿ ਕੇ ਪਾਸ। ੪੩।

ਚੌਪਈ

ਪਲਕਾ ਪਰ ਮੀਤਹਿ ਬੈਠਾਯੋ। ਭਾਤਿ ਭਾਤਿ ਸੋ ਕੇਲ ਕਮਾਯੋ।
ਭਾਤਿ ਭਾਤਿ ਕੇ ਭੋਗਨ ਭਰਹੀ। ਜਿਯ ਅਪਨੇ ਕੇ ਤ੍ਰਾਸ ਨ ਕਰਹੀ। ੪੪।

ਚੌਪਈ

ਰਾਜ ਕੁਮਾਰੀ ਨੇ ਉਸ ਨੂੰ ਦਸਿਆ ਕਿ ਰਾਜੇ ਨੂੰ ਕਿਸੇ ਨੇ (ਸਭ ਕੁਝ) ਦਸ ਦਿੱਤਾ ਹੈ? ਇਸ ਕਰ ਕੇ ਰਾਜੇ ਨੇ ਬਹੁਤ ਕ੍ਰੋਧ ਕੀਤਾ ਹੈ। ਇਸੇ ਲਈ ਮੇਰੇ ਹਿਰਦੇ ਵਿਚ ਬਹੁਤ ਡਰ ਲਗ ਰਿਹਾ ਹੈ।੩੫।

ਇਸ ਕਰ ਕੇ ਰਾਜਾ ਬਹੁਤ ਕ੍ਰੋਧਿਤ ਹੋ ਕੇ ਦੋਹਾਂ ਨੂੰ ਮਾਰਨ ਲਈ ਆ ਰਿਹਾ ਹੈ। ਮੈਨੂੰ ਆਪਣੇ ਨਾਲ ਲੈ ਕੇ ਫਿਰ ਭਜਣ ਦੀ ਕੋਈ ਵਿਉਂਤ ਬਣਾਓ।੩੬।

(ਇਸਤਰੀ ਦੀ) ਗੱਲ ਸੁਣ ਕੇ ਰਾਜਾ ਹੱਸ ਪਿਆ ਅਤੇ ਉਸ ਦਾ ਦੁਖ ਦੂਰ ਕਰ ਦਿੱਤਾ। (ਇਸਤਰੀ ਕਹਿਣ ਲਗੀ--) ਮੇਰੀ ਕੁਝ ਵੀ ਚਿੰਤਾ ਨ ਕਰੋ। (ਮੈਂ ਤਾਂ) ਤੁਹਾਡੀ ਜਾਨ ਜਾਣ ਤੋਂ ਡਰਦੀ ਹਾਂ।੩੭।

ਦੋਹਰਾ

ਜਗਤ ਵਿਚ ਉਸ ਇਸਤਰੀ ਦੇ ਜੀਣ ਨੂੰ ਧਿੱਕਾਰ ਹੈ ਜੋ ਆਪਣੇ ਪ੍ਰੀਤਮ ਦਾ ਬਧ ਹੁੰਦਾ ਅੱਖਾਂ ਨਾਲ ਵੇਖੇ। ਜੋ ਇਕ ਪਲਕਾਰੇ ਜਿੰਨੀ ਵੀ ਜੀਉਂਦੀ ਰਹੇ ਅਤੇ ਕਟਾਰ ਮਾਰ ਕੇ ਮਰ ਨ ਜਾਏ।੩੮।

ਸਵੈਯਾ

ਗਲ ਦਾ ਜੜ੍ਹਾਊ ਹਾਰ, ਮਣੀ, ਕੰਗਣ, ਕੁੰਡਲ ਅਤੇ ਗਹਿਣੇ ਤਿਆਗ ਕੇ ਬਿਭੂਤ (ਸੁਆਹ) ਮਲ ਲਵਾਂਗੀ। ਹਜ਼ਾਰਾਂ ਸੁੰਦਰ ਹਾਰ ਭੁਲਾ ਕੇ ਅਗਨੀ ਵਿਚ ਪ੍ਰਵੇਸ਼ ਕਰਾਂਗੀ। (ਯੁੱਧ ਵਿਚ) ਲੜ ਮਰਾਂਗੀ, ਜਾਂ ਬਰਫ ਵਿਚ ਗਲ ਜਾਵਾਂਗੀ, ਪਰ ਤਾਂ ਵੀ ਨਹੀਂ ਟਲਾਂਗੀ ਅਤੇ ਤੇਰੇ ਨਾਲ ਹੀ ਵਿਆਹ ਕਰਾਂਗੀ। ਹੇ ਸਖੀ! ਰਾਜ ਸਮਾਜ (ਮੇਰੇ) ਕਿਸੇ ਕੰਮ ਨਹੀਂ, ਪ੍ਰੀਤਮ ਨੂੰ ਮਰਦਿਆਂ ਵੇਖ ਕੇ ਮੈਂ ਵੀ ਮਰ ਜਾਵਾਂਗੀ।੩੯।

ਚੌਪਈ

ਰਾਜ ਕੁਮਾਰੀ ਨੇ ਹੱਸ ਕੇ ਕਿਹਾ ਕਿ ਹੇ ਇਸਤਰੀ! ਤੂੰ ਮੇਰੀ ਚਿੰਤਾ ਨ ਕਰ। ਮੈਂ ਹੁਣ ਇਕ ਉਪਾ ਕਰਦਾ ਹਾਂ ਜਿਸ ਕਰ ਕੇ ਤੇਰਾ ਦੁਖ ਦੂਰ ਹੋ ਜਾਏਗਾ।੪੦।

ਮੇਰੀ ਚਿੰਤਾ ਬਿਲਕੁਲ ਨ ਕਰ ਅਤੇ ਮੈਨੂੰ ਤੀਰ ਕਮਾਨ ਲਿਆ ਦੇ। ਮਜ਼ਬੂਤੀ ਨਾਲ ਦਰਵਾਜ਼ਾ ਬੰਦ ਕਰ ਦੇ ਅਤੇ ਇਸ ਆਂਗਨ ਵਿਚ ਸੋਜ ਵਿਛਾ ਦੇ।੪੧।

ਉਸ ਰਾਜ ਕੁਮਾਰੀ ਨੇ ਉਹੀ ਕੰਮ ਕੀਤਾ ਅਤੇ ਤੀਰ ਕਮਾਨ ਲਿਆ ਕੇ ਉਸ ਨੂੰ ਦਿੱਤਾ। (ਫਿਰ) ਚੰਗੀ ਤਰ੍ਹਾਂ ਸੋਜ ਵਿਛਾ ਦਿੱਤੀ ਅਤੇ ਉਸ ਉਪਰ ਮਿਤਰ ਨੂੰ ਬਿਠਾ ਲਿਆ।੪੨।

ਦੋਹਰਾ

ਤਦ ਇਸਤਰੀ ਨੇ ਮਨ ਵਿਚ ਫਿਕਰ ਕੀਤਾ ਅਤੇ ਮਨ ਵਿਚ ਉਦਾਸ ਹੋ ਗਈ। (ਫਿਰ ਸੋਚਣ ਲਗੀ ਕਿ) ਜੇ ਜੀਵਾਂਗੀ ਤਾਂ ਪ੍ਰੀਤਮ ਦੇ ਨਾਲ ਅਤੇ ਜੇ ਮਰਾਂਗੀ ਤਾਂ ਵੀ ਪ੍ਰੀਤਮ ਦੇ ਕੋਲ (ਹੀ ਮਰਾਂਗੀ)।੪੩।

ਚੌਪਈ

ਉਸ ਨੇ ਮਿਤਰ ਨੂੰ ਪਲੰਘ ('ਪਲਕਾ') ਉਤੇ ਬਿਠਾਇਆ ਅਤੇ ਭਾਂਤ ਭਾਂਤ ਦੀ ਕਾਮ-ਕ੍ਰੀੜਾ ਕੀਤੀ। ਤਰ੍ਹਾਂ ਤਰ੍ਹਾਂ ਦੇ (ਜੀ) ਭਰ ਕੇ ਭੋਗ ਕੀਤੇ ਅਤੇ ਹਿਰਦੇ ਵਿਚ ਜ਼ਰਾ ਜਿੰਨੇ ਵੀ ਨਹੀਂ ਡਰੇ।੪੪।

ਤਬ ਲੋ ਚਕ੍ਰਵਾਕ ਦੇ ਆਏ। ਰਾਜ ਕੁਮਾਰ ਦ੍ਰਿਗਨ ਲਖਿ ਪਾਏ।
ਏਕ ਧਨੁ ਤਾਨਿ ਬਾਨ ਸੋ ਮਾਰਿਯੋ। ਦੁਤਿਯਾ ਹਾਥ ਸਰ ਦੁਤਿਯ ਪ੍ਰਹਾਰਿਯੋ। ੪੫।

ਦੁਹੁ ਸਰਨ ਦੁਹੁਅਨ ਬਧ ਕੀਨੋ। ਦੁਹੁਅਨ ਭੁੰਨਿ ਛਿਨਿਕ ਮਹਿ ਲੀਨੋ।
ਤਿਨ ਦੁਹੁਅਨ ਦੁਹੁਅਨ ਕੋ ਖਾਯੋ। ਸੰਕ ਛੋਰਿ ਪੁਨ ਕੇਲ ਕਮਾਯੋ। ੪੬।

ਦੋਹਰਾ

ਤਿਨ ਕੋ ਭਛਨ ਕਰਿ ਦੁਹਨ ਲੀਨੋ ਚਰਮ ਉਤਾਰਿ।
ਪਹਿਰਿ ਦੁਹਨ ਸਿਰ ਪੈ ਲਯੋ ਪੈਠੇ ਨਦੀ ਮਝਾਰਿ। ੪੭।

ਚੌਪਈ

ਚਕ੍ਰਵਾਰ ਸਭ ਕੋ ਤਿਨ ਜਾਨੈ। ਮਾਨੁਖ ਕੈ ਨ ਕੋਊ ਪਹਿਚਾਨੈ।
ਪੈਰਤ ਬਹੁ ਕੋਸਨ ਲਗਿ ਗਏ। ਲਾਗਤ ਏਕ ਕਿਨਾਰੇ ਭਏ। ੪੮।
ਦੋ ਹੈ ਦੋਊ ਅਰੂੜਿਤ ਭਏ। ਚਲਿ ਕਰਿ ਦੇਸ ਆਪਨੇ ਗਏ।
ਤਾ ਕੋ ਲੈ ਪਟਰਾਨੀ ਕੀਨੋ। ਚਿਤ ਕੋ ਸੋਕ ਦੂਰਿ ਕਰਿ ਦੀਨੋ। ੪੯।

ਦੋਹਰਾ

ਪਛਿਯਨ ਕੋ ਪੋਸਤ ਪਿਤੁ ਕੀ ਦ੍ਰਿਸ਼ਟਿ ਬਚਾਇ।
ਪੰਖੀ ਹੀ ਸਭ ਕੋ ਲਖੈ ਮਾਨੁਖ ਲਖ੍ਯੋ ਨ ਜਾਇ। ੫੦।
ਦੇਸ ਆਨਿ ਅਪਨੇ ਬਸੇ ਤਿਯ ਕੋ ਸਦਨ ਬਨਾਇ।
ਭਾਤਿ ਭਾਤਿ ਤਾ ਸੋ ਰਮੈ ਨਿਸੁ ਦਿਨ ਮੋਦ ਬਢਾਇ। ੫੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਗਿਆਰਹ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੧। ੨੧੫੭। ਅਫਜ਼ੂ।

ਦੋਹਰਾ

ਸੂਰ ਸੈਨ ਰਾਜਾ ਹੁਤੇ ਸਮਰਕੰਦ ਕੇ ਮਾਹਿ।
ਤਾ ਕੇ ਤੁਲਿ ਨਰੇਸ ਕੋ ਔਰ ਜਗਤ ਮੈ ਨਾਹਿ। ੧।
ਚਿਤ੍ਰਕਲਾ ਰਾਨੀ ਹੁਤੀ ਬਡਭਾਗਿਨਿ ਤਿਹ ਠੌਰ।
ਰੂਪ ਸੀਲ ਲਜਾ ਗੁਨਨ ਤਾ ਕੇ ਤੁਲਿ ਨ ਔਰ। ੨।

ਚੌਪਈ

ਤਾ ਕੀ ਨ੍ਰਿਪ ਆਗ੍ਯਾ ਮਹਿ ਰਹਈ। ਸੋਈ ਕਰੈ ਜੁ ਵਹ ਹਸ ਕਹਈ।
ਆਗ੍ਯਾ ਦੇਸ ਸਕਲ ਤਿਹ ਮਾਨੈ। ਰਾਨੀ ਕੋ ਰਾਜਾ ਪਹਿਚਾਨੈ। ੩।

ਦੋਹਰਾ

ਅਮਿਤ ਰੂਪ ਤਾ ਕੋ ਨਿਰਖਿ ਮਨ ਕ੍ਰਮ ਬਸਿ ਭਯੋ ਪੀਯ।
ਨਿਸੁ ਦਿਨ ਗ੍ਰਿਹ ਤਾ ਕੇ ਰਹੈ ਔਰ ਨ ਹੋਰਤ ਤ੍ਰੀਯ। ੪।

ਤਦ ਤਕ ਦੋ ਚਕਵੇ (ਚਕਵਿਆਂ ਦੀ ਜੋੜੀ) ਆਏ। ਰਾਜ ਕੁਮਾਰ ਨੇ (ਉਨ੍ਹਾਂ ਨੂੰ) ਅੱਖਾਂ ਨਾਲ ਵੇਖ ਲਿਆ। ਇਕ ਨੂੰ ਧਨੁਸ ਖਿਚ ਕੇ ਬਾਣ ਨਾਲ ਮਾਰ ਦਿੱਤਾ। ਦੂਜੇ ਹੱਥ ਨਾਲ ਤੀਰ ਚਲਾ ਕੇ ਦੂਜੇ ਨੂੰ ਮਾਰ ਦਿੱਤਾ। ੪੫।

ਦੋਹਾਂ ਬਾਣਾਂ ਨਾਲ ਦੋਹਾਂ ਨੂੰ ਮਾਰ ਦਿੱਤਾ। ਦੋਹਾਂ ਨੂੰ ਛਿਣ ਭਰ ਵਿਚ ਭੁੰਨ ਲਿਆ। ਉਨ੍ਹਾਂ ਦੋਹਾਂ ਨੇ ਦੋਹਾਂ ਨੂੰ ਖਾ ਲਿਆ ਅਤੇ ਨਿਸੰਗ ਹੋ ਕੇ ਫਿਰ ਕੋਲ-ਕੁੰਡਾ ਕਰਨ ਲਗ ਗਏ। ੪੬।

ਦੋਹਰਾ

ਉਨ੍ਹਾਂ (ਚਕਵਿਆਂ) ਨੂੰ ਖਾ ਕੇ ਉਨ੍ਹਾਂ ਦੀ ਖਲੜੀ ਉਤਾਰ ਲਈ ਅਤੇ ਆਪਣੇ ਸਿਰ ਤੇ ਪਾ ਕੇ ਦੋਵੇਂ ਨਦੀ ਵਿਚ ਠਿਲ੍ਹ ਪਏ। ੪੭।

ਚੌਪਈ

ਉਹ ਸਭ ਨੂੰ ਚਕਵੇ ਲਗਣ ਲਗੇ, ਮਨੁੱਖ ਵਜੋਂ ਕੋਈ ਪਛਾਣਦਾ ਨਹੀਂ ਸੀ। (ਉਹ) ਤਰਦੇ ਤਰਦੇ ਕਈ ਕੋਹਾਂ ਤਕ ਚਲੇ ਗਏ ਅਤੇ ਇਕ ਥਾਂ ਕੰਢੇ ਜਾ ਲਗੇ। ੪੮।

ਦੋ ਘੋੜਿਆਂ ਉਤੇ ਦੋਵੇਂ ਸਵਾਰ ਹੋ ਗਏ ਅਤੇ ਚਲ ਕੇ ਆਪਣੇ ਦੇਸ ਜਾ ਪਹੁੰਚੇ। ਉਸ ਨੂੰ (ਰਾਜੇ ਨੇ) ਪਟਰਾਣੀ ਬਣਾ ਲਿਆ ਅਤੇ (ਉਸ ਦੇ) ਚਿਤ ਦਾ ਦੁਖ ਦੂਰ ਕਰ ਦਿੱਤਾ। ੪੯।

ਦੋਹਰਾ

ਪੰਛੀਆਂ ਦੀ ਖਲੜੀ (ਪਾ ਕੇ) ਅਤੇ ਪਿਤਾ ਦੀ ਨਜ਼ਰ ਬਚਾ ਕੇ (ਉਹ ਨਿਕਲ ਗਏ)। (ਉਹ) ਸਾਰਿਆਂ ਨੂੰ ਪੰਛੀ ਹੀ ਲਗੇ, ਮਨੁੱਖ ਵਜੋਂ ਨ ਸਮਝੇ ਗਏ। ੫੦। ਆਪਣੇ ਦੇਸ ਵਿਚ ਆ ਕੇ ਵਸ ਗਏ ਅਤੇ ਰਾਣੀ ਨੂੰ ਨਵਾਂ ਮਹੱਲ ਬਣਵਾ ਦਿੱਤਾ। ਰਾਤ ਦਿਨ ਆਨੰਦ ਵਧਾ ਕੇ ਤਰ੍ਹਾਂ ਤਰ੍ਹਾਂ ਨਾਲ (ਉਸ ਨਾਲ) (ਰਾਜਾ) ਰਮਣ ਕਰਦਾ। ੫੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਯਾਰੂਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੧੧। ੨੧੫੭। ਚਲਦਾ।

ਦੋਹਰਾ

ਸਮਰਕੰਦ ਵਿਚ ਸੂਰ ਸੈਨ ਨਾਂ ਦਾ ਰਾਜਾ ਸੀ। ਉਸ ਵਰਗਾ ਜਗਤ ਵਿਚ ਕੋਈ ਹੋਰ ਰਾਜਾ ਨਹੀਂ ਸੀ। ੧। ਉਸ ਦੇ ਘਰ ਚਿਤਰਕਲਾ ਨਾਂ ਦੀ ਵਡਭਾਗਣ ਰਾਣੀ ਸੀ। ਉਸ ਦੇ ਰੂਪ, ਸੀਲ ਅਤੇ ਲਜਾ ਦੇ ਗੁਣਾਂ ਦੇ ਬਰਾਬਰ ਹੋਰ ਕੋਈ ਨਹੀਂ ਸੀ। ੨।

ਚੌਪਈ

ਰਾਜਾ ਉਸ ਦੀ ਆਗਿਆ ਵਿਚ ਰਹਿੰਦਾ ਸੀ। (ਰਾਜਾ) ਉਹੀ ਕਰਦਾ ਜੋ ਉਹ ਹਸ ਕੇ ਕਹਿੰਦੀ ਸੀ। (ਉਸ ਦੀ) ਆਗਿਆ ਸਾਰਾ ਦੇਸ ਮੰਨਦਾ ਸੀ ਅਤੇ ਰਾਣੀ ਨੂੰ ਹੀ ਰਾਜਾ ਮੰਨਦਾ ਸੀ। ੩।

ਦੋਹਰਾ

ਉਸ ਦੇ ਆਪਾਰ ਰੂਪ ਨੂੰ ਵੇਖ ਕੇ ਮਨ ਅਤੇ ਕਰਮ ਕਰ ਕੇ ਪ੍ਰਿਯ (ਰਾਜਾ) ਉਸ ਦੇ ਵਸ ਵਿਚ ਸੀ। ਰਾਤ ਦਿਨ ਉਸੇ ਦੇ ਘਰ ਰਹਿੰਦਾ ਅਤੇ ਹੋਰ ਕਿਸੇ ਇਸਤਰੀ ਨੂੰ ਨ ਵੇਖਦਾ। ੪।

ਚੌਪਈ

ਤਵਨ ਨ੍ਰਿਪਤਿ ਇਕ ਤ੍ਰਿਯਹਿ ਨਿਹਾਰਿਯੋ। ਭੋਗ ਕਰੋ ਤਿਹ ਸਾਥ ਬਿਚਾਰਿਯੋ।
ਰੈਨਿ ਭਈ ਜਬ ਹੀ ਲਖਿ ਪਾਯੋ। ਪਠੈ ਦੂਤ ਗ੍ਰਿਹ ਤਾਹਿ ਬੁਲਾਯੋ। ੫।

ਤਾ ਸੋ ਬੋਲਿ ਅਧਿਕ ਰਤਿ ਮਾਨੀ। ਪਰ ਤ੍ਰਿਯ ਕਰਿ ਅਪਨੀ ਪਹਿਚਾਨੀ।
ਤਾ ਕੋ ਚਹਤ ਸਦਨ ਮੈ ਲ੍ਯਾਵੈ। ਨਿਜੁ ਨਾਰੀ ਤੇ ਅਤਿ ਡਰ ਪਾਵੈ। ੬।

ਯਹੈ ਬਾਤ ਚਿਤ ਮੈ ਮਥਿ ਰਾਖੀ। ਕੋਲ ਸਮੈ ਤਾ ਸੋ ਯੋ ਭਾਖੀ।
ਤਾ ਕੋ ਕਹਿਯੋ ਬਕਤੁ ਤੇ ਬਰਿਹੋ। ਰਾਕਹੁ ਤੇ ਰਾਨੀ ਲੈ ਕਰਿਹੋ। ੭।

ਜਬ ਯੋ ਬਚਨ ਤ੍ਰਿਯਹਿ ਸੁਨਿ ਪਾਯੋ। ਰਾਜ ਹੇਤ ਹਿਯਰੋ ਹੁਲਸਾਯੋ।
ਅਬ ਹੋ ਰੂ ਤ੍ਰਿਯ ਰਹੀ ਤਿਹਾਰੇ। ਬਰਿਯੋ ਚਹੋ ਤਬ ਬਰੋ ਪਿਯਾਰੇ। ੮।

ਏਕ ਬਾਤ ਮੈ ਤੁਮੈ ਬਖਾਨੋ। ਮੇਰੋ ਬਚਨ ਸਾਚ ਜੋ ਮਾਨੋ।
ਜੋ ਜਿਯਤ ਲੋ ਨੇਹ ਨਿਬਾਹੋ। ਤੇ ਤੁਮ ਆਜੁ ਨ੍ਰਿਪਤਿ ਮੁਹਿ ਬੁਝਾਹੋ। ੯।

ਜਾ ਸੇ ਨੇਹੁ ਨੈਕਹੁ ਕੀਜੈ। ਤਾ ਕੋ ਪੀਠਿ ਜਿਯਤ ਨਹਿ ਦੀਜੈ।
ਤਾ ਕੀ ਬਾਹ ਬਿਹਸਿ ਕਰਿ ਗਹਿਯੈ। ਪ੍ਰਾਨ ਜਾਤ ਲੋ ਪ੍ਰੀਤਿ ਨਿਬਹਿਯੈ। ੧੦।

ਯਹ ਰਾਨੀ ਜੋ ਧਾਮ ਤਿਹਾਰੈ। ਤਾ ਕੋ ਡਰ ਹੈ ਹਿਯੈ ਹਮਾਰੇ।
ਤੁਮਹੂੰ ਅਤਿ ਤਾ ਕੇ ਬਸਿ ਪ੍ਰਯਾਰੇ। ਜੰਤ੍ਰ ਮੰਤ੍ਰ ਤੰਤ੍ਰਨ ਕੇ ਮਾਰੇ। ੧੧।
ਹੋ ਅਬ ਏਕ ਚਰਿਤ੍ਰ ਬਨਾਊ। ਜਾ ਤੇ ਤੁਮ ਸੇ ਨ੍ਰਿਪ ਕੇ ਪਾਊ।
ਸਕਲ ਸਤੀ ਕੋ ਸਾਜ ਸਵਰਿਹੋ। ਅਰੁਨ ਬਸਤ੍ਰ ਅੰਗਨ ਮੈ ਕਰਿਹੋ। ੧੨।

ਤੁਮ ਤਹ ਇਹ ਰਾਨੀ ਸੰਗ ਲੈ ਕੈ। ਐਯਹੁ ਆਪੁ ਚਿੰਡੋਲ ਚੜੈ ਕੈ।
ਤੁਮਹੂੰ ਆਪੁ ਮੋਹਿ ਸਮਝੈਯਹੁ। ਰਾਨੀ ਕੋ ਮਮ ਤੀਰ ਪਠੈਯਹੁ। ੧੩।

ਕਹਬੇ ਹੁਤੀ ਸਕਲ ਤਿਨ ਭਾਖੀ। ਸੋ ਸਭ ਰਾਇ ਚਿਤ ਮੈ ਰਾਖੀ।
ਨਿਸੁਪਤਿ ਛਪਿਯੋ ਦਿਨਿਸਿ ਚਤਿ ਆਯੋ। ਬਾਮ ਸਤੀ ਕੋ ਭੇਸ ਬਨਾਯੋ। ੧੪।

ਦਿਨ ਭੇ ਚਲੀ ਸਤੀ ਹਠ ਕੈ ਕੈ। ਉਚ ਨੀਚ ਸਭਹਿਨ ਸੰਗ ਲੈ ਕੈ।
ਤ੍ਰਿਯ ਸਹਿਤ ਰਾਜ ਹੂੰ ਆਯੋ। ਆਨਿ ਸਤੀ ਕੋ ਸੀਸ ਝੁਕਾਯੋ। ੧੫।

ਨ੍ਰਿਪ ਤਿਹ ਕਹਿਯੋ ਸਤੀ ਨਹਿ ਹੂਜੈ। ਮੇ ਤੈ ਅਮਿਤ ਦਰਬੁ ਕ੍ਯੋ ਨ ਲੀਜੈ।
ਹੇ ਰਾਨੀ ਤੁਮਹੂੰ ਸਮਝਾਵੈ। ਜਰਤ ਅਗਨ ਤੇ ਯਾਹਿ ਬਚਾਵੈ। ੧੬।

ਚੌਪਈ

(ਇਕ ਦਿਨ) ਉਸ ਰਾਜੇ ਨੇ ਇਕ ਇਸਤਰੀ ਵੇਖੀ (ਅਤੇ ਆਪਣੇ ਮਨ ਵਿਚ) ਉਸ ਨਾਲ ਭੋਗ ਕਰਨ ਦੀ ਸੋਚ ਵਿਚਾਰੀ। ਜਦੋਂ (ਉਸ ਨੇ) ਵੇਖਿਆ ਕਿ ਰਾਤ ਹੋ ਗਈ ਹੈ (ਤਾਂ) ਦੂਤ ਭੇਜ ਕੇ ਉਸ ਨੂੰ ਮਹੱਲ ਵਿਚ ਬੁਲਾ ਲਿਆ।੫।

ਉਸ ਨੂੰ ਬੁਲਾ ਕੇ ਬਹੁਤ ਰਤੀ-ਕੀੜਾ ਕੀਤੀ (ਅਤੇ) ਪਰਾਈ ਇਸਤਰੀ ਨੂੰ ਆਪਣਾ ਕਰ ਕੇ ਮੰਨ ਲਿਆ। ਉਸ ਨੂੰ (ਆਪਣੇ) ਮਹੱਲ ਵਿਚ ਲਿਆਉਣਾ ਚਾਹੁੰਦਾ ਸੀ, ਪਰ ਆਪਣੀ ਰਾਣੀ ਤੋਂ ਬਹੁਤ ਡਰਦਾ ਸੀ।੬।

ਉਸ ਨੇ ਇਹ ਗੱਲ ਆਪਣੇ ਚਿਤ ਵਿਚ ਮਿਥ ਲਈ ਅਤੇ ਪ੍ਰੇਮ ਕੀੜਾ ਵੇਲੇ ਉਸ (ਇਸਤਰੀ) ਨੂੰ ਕਹਿ ਦਿੱਤੀ। ਉਸ ਨੂੰ ਮੂੰਹੋਂ ਕਿਹਾ ਕਿ (ਤੇਰੇ ਨਾਲ) ਵਿਆਹ ਕਰਾਂਗਾ ਅਤੇ ਨਿਰਧਨ ਤੋਂ ਰਾਣੀ ਬਣਾਵਾਂਗਾ।੭।

ਜਦ (ਉਸ) ਇਸਤਰੀ ਨੇ ਇਹ ਬਚਨ ਸੁਣੇ ਤਾਂ ਰਾਜੇ ਲਈ ਉਸ ਦਾ ਮਨ ਉਮਗ ਪਿਆ। (ਅਤੇ ਕਹਿਣ ਲਗੀ) ਹੁਣ ਮੈਂ ਤੁਹਾਡੀ ਇਸਤਰੀ ਹੋ ਕੇ ਰਹਾਂਗੀ। ਹੋ ਪਿਆਰੇ! ਜਦੋਂ ਜੀ ਚਾਹੇ, ਮੈਨੂੰ ਵਰ ਲਵੋ।੮।

ਇਕ ਗੱਲ ਮੈਂ ਤੁਹਾਨੂੰ ਕਹਿੰਦੀ ਹਾਂ ਜੋ ਮੇਰੀ ਗੱਲ ਸਚ ਮੰਨੋ। ਜੇ ਜੀਵਨ ਭਰ ਪਿਆਰ ਨਿਭਾਓ ਤਾਂ ਹੋ ਰਾਜਨ! ਤੁਸੀਂ ਅਜ ਹੀ ਮੈਨੂੰ ਵਿਆਹ ਲਵੋ।੯।

ਜਿਸ ਨਾਲ ਬੋਝਾ ਜਿਹਾ ਵੀ ਪਿਆਰ ਕਰ ਲਈਏ, ਉਸ ਨੂੰ (ਫਿਰ) ਜੀਵਨ ਭਰ ਪਿਠ ਨਹੀਂ ਵਿਖਾਣੀ ਚਾਹੀਦੀ। ਉਸ ਦੀ ਬਾਂਹ ਖੁਸ਼ੀ ਨਾਲ ਪਕੜਨੀ ਚਾਹੀਦੀ ਹੈ ਅਤੇ ਪ੍ਰਾਣ-ਅੰਤ ਹੋਣ ਤਕ ਪ੍ਰੀਤ ਨਿਭਾਉਣੀ ਚਾਹੀਦੀ ਹੈ।੧੦।

ਇਹ ਰਾਣੀ ਜੋ ਤੁਹਾਡੇ ਘਰ ਹੈ, ਉਸ ਦਾ ਮੇਰੇ ਹਿਰਦੇ ਵਿਚ ਬਹੁਤ ਡਰ ਹੈ। ਤੁਸੀਂ ਜੰਤੂ, ਮੰਤੂ ਅਤੇ ਤੰਤੂ ਦੇ ਮਾਰੇ ਹੋਏ ਉਸ ਦੇ ਬਹੁਤ ਅਧਿਕ ਵਸ ਵਿਚ ਹੋ।੧੧।

ਹੁਣ ਮੈਂ ਇਕ ਚਰਿਤ੍ਰ ਬਣਾਉਂਦੀ ਹਾਂ ਜਿਸ ਕਰ ਕੇ ਤੁਹਾਡੇ ਵਰਗੇ ਰਾਜੇ ਨੂੰ ਪ੍ਰਾਪਤ ਕਰ ਸਕਾਂ। ਸਤੀ ਦਾ ਸਾਰਾ ਭੇਸ ਬਣਾਵਾਂਗੀ ਅਤੇ ਸ਼ਰੀਰ ਉਤੇ ਲਾਲ ਬਸਤ੍ਰ ਪਾਵਾਂਗੀ।੧੨।

ਤੁਸੀਂ ਉਸ ਰਾਣੀ ਨੂੰ ਨਾਲ ਲੈ ਕੇ ਅਤੇ ਹਿੰਡੋਲੇ ਵਿਚ ਬੈਠ ਕੇ ਮੇਰੇ ਕੋਲ ਆਉਣਾ। ਤੁਸੀਂ ਆਪ ਮੈਨੂੰ ਸਮਝਾਉਣਾ ਅਤੇ ਰਾਣੀ ਨੂੰ ਮੇਰੇ ਕੋਲ ਭੇਜਣਾ।੧੩।

ਉਸ ਨੇ ਜੋ ਕਹਿਣਾ ਸੀ, ਕਹਿ ਦਿੱਤਾ। ਉਹ ਸਾਰੀ ਗੱਲ ਰਾਜੇ ਨੇ ਚਿਤ ਵਿਚ ਰਖ ਲਈ। ਚੰਦ੍ਰਮਾ ਲੁਕ ਗਿਆ ਅਤੇ ਸੂਰਜ ਚੜ੍ਹ ਆਇਆ। (ਉਸ) ਇਸਤਰੀ ਨੇ ਸਤੀ ਦਾ ਭੇਸ ਬਣਾ ਲਿਆ।੧੪।

ਦਿਨ ਚੜ੍ਹਨ ਤੇ ਉਚਿਆਂ ਨੀਵਿਆਂ ਸਭਨਾਂ ਨੂੰ ਨਾਲ ਲੈ ਕੇ ਹਠ ਪੂਰਵਕ ਸਤੀ ਚਲ ਪਈ। (ਆਪਣੀ) ਇਸਤਰੀ ਸਹਿਤ ਰਾਜਾ ਵੀ ਆਇਆ। ਆ ਕੇ ਸਤੀ ਨੂੰ ਸੀਸ ਝੁਕਾਇਆ।੧੫।

ਰਾਜੇ ਨੇ ਉਸ ਨੂੰ ਕਿਹਾ ਕਿ ਸਤੀ ਨ ਹੋਵੇ। ਮੇਰੇ ਤੋਂ ਬੇਹਿਸਾਬਾ ਧਨ ਕਿਉਂ ਨ ਲੈ ਲਵੇ। ਹੋ ਰਾਣੀ! ਤੂੰ ਵੀ ਇਸ ਨੂੰ ਸਮਝਾ ਅਤੇ ਅਗਨੀ ਵਿਚ ਸੜਨ ਤੋਂ ਇਸ ਨੂੰ ਬਚਾ ਲੈ।੧੬।

ਨ੍ਰਿਪ ਰਾਨੀ ਤਾ ਕੋ ਸਮਝਾਯੋ। ਬਿਹਸਿ ਸਤੀ ਯੋ ਬਚਨ ਸੁਨਾਯੋ।
ਯਹ ਧਨ ਹੈ ਕਿਹ ਕਾਜ ਹਮਾਰੇ। ਸੁਨੋ ਰਾਵ ਪ੍ਰਤਿ ਕਹੋ ਤਿਹਾਰੇ। ੧੭।

ਦੋਹਰਾ

ਸੁਨੁ ਰਾਨੀ ਤੋ ਸੋ ਕਹੋ ਬਾਤ ਸੁਨੋ ਮਹਾਰਾਜ।
ਪਿਯ ਕਾਰਨ ਜਿਯ ਮੈ ਤਜੋ ਯਹ ਧਨ ਹੈ ਕਿਹ ਕਾਜ। ੧੮।
ਪਰ ਧਨ ਗਨੋ ਪਖਾਨ ਸੋ ਪਰ ਪਤਿ ਪਿਤਾ ਸਮਾਨ।
ਪਿਯ ਕਾਰਨ ਜਿਯ ਮੈ ਤਜੋ ਸੁਰਪੁਰ ਕਰੋ ਪਯਾਨ। ੧੯।

ਚੌਪਈ

ਪੁਨਿ ਰਾਜੈ ਇਹ ਭਾਤਿ ਉਚਾਰੀ। ਏਤੇ ਹਠਿ ਜਿਨਿ ਕਰੋ ਪਿਯਾਰੀ।
ਪ੍ਰਾਨ ਪਤਨ ਆਪਨ ਜਿਨਿ ਕੀਜੈ। ਆਧੋ ਰਾਜ ਹਮਾਰੇ ਲੀਜੈ। ੨੦।
ਕੋਨ ਕਾਜ ਨ੍ਰਿਪ ਰਾਜ ਹਮਾਰੈ। ਸਦਾ ਰਹੇ ਇਹ ਧਾਮ ਤਿਹਾਰੈ।
ਮੈ ਜੁਗ ਚਾਰਿ ਲਗੈ ਨਹਿ ਥੀਹੋ। ਪਿਯ ਕੇ ਮਰੇ ਬਹੁਰਿ ਮੈ ਜੀਹੋ। ੨੧।
ਤਬ ਰਾਨੀ ਨ੍ਰਿਪ ਬਹੁਰਿ ਪਠਾਈ। ਯਾ ਕੇ ਕਹੋ ਬਹੁਰਿ ਤੁਮ ਜਾਈ।
ਜੁਯੋ ਤੁਯੋ ਯਾ ਤੇ ਯਾਹਿ ਨਿਵਰਿਯਹੁ। ਜੋ ਵਹ ਕਹੈ ਵਹੈ ਤੁਮ ਕਰਿਯਹੁ। ੨੨।
ਤਬ ਰਾਨੀ ਤਾ ਪੈ ਚਲਿ ਗਈ। ਬਾਤ ਕਰਤ ਬਹੁਤੈ ਬਿਧਿ ਭਈ।
ਕਹਿਯੋ ਸਤੀ ਸੋਊ ਬਚ ਮੈ ਕਹੂੰ। ਇਨ ਤੇ ਹੋਇ ਨ ਸੋ ਹਠ ਗਹੂੰ। ੨੩।

ਰਨਿਯਹਿ ਕਹਿਯੋ ਸਤੀ ਪਤਿ ਦੈ ਹੋ। ਮੇਰੇ ਅਗ੍ਰ ਦਾਸਿਨੀ ਹੂੰ ਹੋ।
ਤਵ ਦੇਖਤ ਤੇਰੇ ਨ੍ਰਿਪ ਰਾਊ। ਤਵ ਘਟ ਦੈ ਸਿਰ ਨੀਰ ਭਰਾਊ। ੨੪।

ਰਾਨੀ ਕਹਿਯੋ ਪਤਿਹਿ ਤੁਹਿ ਦੈ ਹੋ। ਤੇਰੇ ਅਗ੍ਰ ਦਾਸਿਨੀ ਹੂੰ ਹੋ।
ਦ੍ਰਿਗ ਦੇਖਤ ਨਿਰਪ ਤੁਹਿ ਰਮਵਾਊ। ਗਗਰੀ ਬਾਰਿ ਸੀਸ ਧਰਿ ਲ੍ਹਾਊ। ੨੫।

ਪਾਵਕ ਬੀਚ ਸਤੀ ਜਿਨਿ ਜਰੋ। ਕਛੂ ਬਕਤੁ ਤੇ ਹਮੈ ਉਚਰੋ।
ਜੋ ਤੂ ਕਹੈ ਤ ਤੋ ਕੋ ਬਰਿ ਹੋ। ਰਾਂਕਹੁ ਤੇ ਰਾਨੀ ਤੁਹਿ ਕਰਿ ਹੋ। ੨੬।

ਯੋ ਕਹਿ ਪਕਰਿ ਬਾਹ ਤੇ ਲਯੋ। ਡੋਰੀ ਬੀਚ ਡਾਰਿ ਕਰਿ ਦਯੋ।
ਤੁਮ ਤ੍ਰਿਯ ਜਿਨਿ ਪਾਵਕ ਮੇ ਜਰੋ। ਮੋਹੁ ਕੋ ਭਰਤਾ ਲੈ ਕਰੋ। ੨੭।

ਦੋਹਰਾ

ਸਭਹਿਨ ਕੇ ਦੇਖਤ ਤਿਸੈ ਲਯੋ ਬਿਵਾਨ ਚੜਾਇ।
ਇਹ ਚਰਿਤ੍ਰ ਤਾ ਕੋ ਬਰਿਯੋ ਰਾਨੀ ਕਿਯੋ ਬਨਾਇ। ੨੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਰਹਾ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੨। ੨੧੮੫। ਅਫਸੂਰੀ।

ਰਾਣੀ ਅਤੇ ਰਾਜੇ ਨੇ ਉਸ ਨੂੰ ਸਮਝਾਇਆ, (ਤਦ) ਸਤੀ ਨੇ ਹੱਸ ਕੇ ਕਿਹਾ--(ਹੋ ਰਾਜਨ!) ਮੈਂ ਤੁਹਾਡੇ ਪ੍ਰੀਤ ਕਹਿੰਦੀ ਹਾਂ ਕਿ ਇਹ ਧਨ ਮੇਰੇ ਕਿਸ ਕੰਮ।੧੭।

ਦੌਹਰਾ

ਹੋ ਰਾਣੀ! ਸੁਣ, ਤੈਨੂੰ ਕਹਿੰਦੀ ਹਾਂ। ਹੋ ਮਹਾਰਾਜ! ਸੁਣੋ, ਮੈਂ ਆਪਣੇ ਪ੍ਰੀਤਮ ਕਾਰਨ ਪ੍ਰਾਣ ਛੱਡ ਰਹੀ ਹਾਂ, ਇਹ ਧਨ (ਮੇਰੇ) ਕਿਸ ਕੰਮ।੧੮। ਪਰਾਏ ਧਨ ਨੂੰ ਪੱਥਰ ਵਾਂਗ ਅਤੇ ਪਰਾਏ ਪਤੀ ਨੂੰ ਪਿਤਾ ਸਮਾਨ ਸਮਝ ਕੇ ਮੈਂ ਆਪਣੇ ਪ੍ਰੀਤਮ ਲਈ ਪ੍ਰਾਣ ਛੱਡ ਕੇ ਸਵਰਗ ਨੂੰ ਜਾ ਰਹੀ ਹਾਂ।੧੯।

ਚੌਪਈ

ਰਾਜੇ ਨੇ ਫਿਰ ਇਸ ਤਰ੍ਹਾਂ ਕਿਹਾ--ਹੋ ਪਿਆਰੀ! ਇਤਨਾ ਹਠ ਨ ਕਰ। ਆਪਣੇ ਪ੍ਰਾਣਾਂ ਦਾ ਪਤਨ ਨ ਕਰ। (ਇਸ ਬਦਲੇ) ਮੇਰਾ ਅੱਧਾ ਰਾਜ ਲੈ ਲੈ।੨੦।

(ਇਸਤਰੀ ਨੇ ਉੱਤਰ ਦਿੱਤਾ--) ਹੋ ਰਾਜਨ! ਇਹ ਰਾਜ ਮੇਰੇ ਕਿਸ ਕੰਮ ਦਾ ਹੈ। ਇਹ ਸਦਾ ਤੁਹਾਡੇ ਕੋਲ ਹੀ ਰਹੇ। ਮੈਂ ਚਾਰ ਯੁਗਾਂ ਤਕ ਜੀਉਂਦੀ ਨਹੀਂ ਰਹਾਂਗੀ, (ਪਰ ਸਤੀ ਹੋਣ ਨਾਲ) ਮੈਂ ਪ੍ਰੀਤਮ ਦੇ ਮਰਨ ਉਪਰੰਤ ਵੀ ਜੀਉਂਦੀ ਰਹਾਂਗੀ।੨੧।

ਤਦ ਰਾਜੇ ਨੇ ਫਿਰ ਰਾਣੀ ਨੂੰ ਭੇਜਿਆ ਅਤੇ ਕਿਹਾ ਕਿ ਉਸ ਨੂੰ ਜਾ ਕੇ ਫਿਰ ਸਮਝਾਓ। ਜਿਵੇਂ ਕਿਵੇਂ ਉਸ ਨੂੰ ਸਤੀ ਹੋਣ ਤੋਂ ਬਚਾਓ ਅਤੇ ਜੋ ਉਹ ਕਹੇ, ਉਹੀ ਤੁਸੀਂ ਕਰੋ।੨੨।

ਤਦ ਰਾਣੀ ਉਸ ਕੋਲ ਚਲ ਕੇ ਗਈ। ਕਈ ਤਰ੍ਹਾਂ ਨਾਲ ਉਸ ਨਾਲ ਗੱਲਾਂ ਕਰਨ ਲਗੀ। ਸਤੀ ਨੇ ਕਿਹਾ ਕਿ ਮੈਂ ਇਕ ਗੱਲ ਕਹਿੰਦੀ ਹਾਂ। (ਉਹ) ਇਨ੍ਹਾਂ ਤੋਂ ਹੋਣੀ ਨਹੀਂ, ਅਤੇ ਮੈਂ ਹਠ ਫੜੀ ਰਖਣਾ ਹੈ।੨੩।

ਰਾਣੀ ਨੂੰ ਸਤੀ ਨੇ ਕਿਹਾ (ਮੈਨੂੰ ਆਪਣਾ) ਪਤੀ ਦੇ ਦੇ ਅਤੇ ਮੇਰੇ ਸਾਹਮਣੇ ਦਾਸੀ ਬਣ ਕੇ ਰਹਿ। ਤੇਰੇ ਦੇਖਦਿਆਂ ਹੋਇਆਂ ਤੇਰੇ ਰਾਜੇ ਨਾਲ ਰਮਣ ਕਰਾਂਗੀ ਅਤੇ ਤੇਰੇ ਸਿਰ ਤੇ ਘੜਾ ਚੁਕਾ ਕੇ ਪਾਣੀ ਭਰਵਾਵਾਂਗੀ।੨੪।

ਰਾਣੀ ਨੇ ਕਿਹਾ ਕਿ (ਮੈਂ) ਤੈਨੂੰ ਪਤੀ ਦੇ ਦੇਵਾਂਗੀ ਅਤੇ ਤੇਰੇ ਅਗੇ ਦਾਸੀ ਬਣ ਕੇ ਰਹਾਂਗੀ। ਅੱਖਾਂ ਨਾਲ ਦੇਖਦੇ ਹੋਇਆਂ ਰਾਜੇ ਨਾਲ ਤੇਰਾ ਰਮਣ ਕਰਵਾਵਾਂਗੀ ਅਤੇ ਪਾਣੀ ਦੀ ਗਾਗਰ ਸਿਰ ਤੇ ਚੁਕ ਕੇ ਲਿਆਵਾਂਗੀ।੨੫।

(ਰਾਜੇ ਨੇ ਸਤੀ ਨੂੰ ਕਿਹਾ--) ਹੋ ਸਤੀ! ਅਗਨੀ ਵਿਚ ਨ ਸੜ, ਮੈਨੂੰ ਮੁਖ ਤੋਂ ਕੁਝ ਕਹਿ। ਜੇ ਤੂੰ ਕਹੇਂ ਤਾਂ ਤੇਰੇ ਨਾਲ ਵਿਆਹ ਕਰ ਲਵਾਂਗਾ। ਨਿਰਧਨ ਤੋਂ ਤੈਨੂੰ ਰਾਣੀ ਕਰ ਦਿਆਂਗਾ।੨੬।

ਇਹ ਕਹਿ ਕੇ (ਰਾਜੇ ਨੇ) ਉਸ ਨੂੰ ਬਾਂਹ ਤੋਂ ਪਕੜ ਲਿਆ (ਅਤੇ ਉਸ ਨੂੰ) ਡੋਲੀ (ਪਾਲਕੀ) ਵਿਚ ਪਾ ਲਿਆ। ਹੋ ਇਸਤਰੀ! ਤੂੰ ਅਗਨੀ ਵਿਚ ਨ ਸੜ ਅਤੇ ਮੈਨੂੰ ਹੀ (ਆਪਣਾ) ਪਤੀ ਬਣਾ ਲੈ।੨੭।

ਦੌਹਰਾ

ਸਭ ਦੇ ਦੇਖਦੇ ਹੋਇਆਂ ਉਸ ਨੂੰ ਪਾਲਕੀ ਵਿਚ ਚੜ੍ਹਾ ਲਿਆ। ਇਸ ਚਰਿਤ੍ਰ ਨਾਲ ਉਸ ਨੂੰ ਵਿਆਹ ਕੇ ਰਾਣੀ ਬਣਾ ਲਿਆ।੨੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਬਾਰ੍ਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੧੨। ੨੧੮੫। ਚਲਦਾ।

ਦੋਹਰਾ

ਬਿਸਨ ਸਿੰਘ ਰਾਜਾ ਬਡੋ ਬੰਗਸ ਮੈ ਬਡਭਾਗ।
ਉਚ ਨੀਚ ਤਾ ਕੈ ਪ੍ਰਜਾ ਰਹੀ ਚਰਨ ਸੋ ਲਾਗ। ੧।

ਚੌਪਈ

ਕ੍ਰਿਸਨ ਕੁਅਰਿ ਤਾ ਕੇ ਪਟਰਾਨੀ। ਜਾਨੁਕ ਤੀਰ ਸਿੰਧ ਮਥਿਆਨੀ।
ਨੈਨ ਦਿਪੈ ਨੀਕੇ ਕਜਰਾਰੇ। ਲਖੇ ਹੋਤ ਲਲਨਾ ਮਤਵਾਰੇ। ੨।

ਦੋਹਰਾ

ਰੂਪ ਦਿਪੈ ਤਾ ਕੇ ਅਮਿਤ ਸੋਭਾ ਮਿਲਤ ਅਪਾਰ।
ਹੋਰਿ ਰਾਇ ਕੋ ਚਿਤ ਬਧ੍ਯੋ ਸਕਤ ਨ ਬਹੁਰਿ ਉਬਾਰ। ੩।

ਚੌਪਈ

ਤਾ ਸੋ ਨੇਹ ਰਾਵ ਕੋ ਭਾਰੀ। ਨ੍ਰਿਪਹੂੰ ਕੋ ਅਤਿ ਚਾਹਤ ਪ੍ਰਯਾਰੀ।
ਦੁਹੰਅਨ ਪਰਮ ਪ੍ਰੀਤ ਭੀ ਐਸੀ। ਸੀਤਾ ਸੋ ਰਘੁਨਾਥਨ ਵੈਸੀ। ੪।
ਏਕ ਹੋਰਿ ਤ੍ਰਿਯ ਰਾਵ ਲੁਭਾਨੋ। ਨਿਜੁ ਤ੍ਰਿਯ ਸੰਗ ਨੇਹ ਘਟ ਮਾਨੋ।
ਜਬ ਇਹ ਕ੍ਰਿਸਨ ਕੁਅਰਿ ਸੁਨਿ ਪਾਈ। ਰਾਜਾ ਪੈ ਚਿਤ ਤੇ ਖੁਨਸਾਈ। ੫।

ਕ੍ਰਿਸਨ ਕੁਅਰਿ ਚਿਤ ਅਧਿਕ ਰਿਸਾਈ। ਮਨ ਮੈ ਘਾਤ ਯਹੈ ਠਹਰਾਈ।
ਦੁਹਕਰਿ ਕਰਿ ਮੈ ਆਜੁ ਸੁ ਕਰਿਹੋ। ਨ੍ਰਿਪਹੁ ਸੰਘਾਰਿ ਆਪੁ ਪੁਨਿ ਮਰਿਹੋ। ੬।

ਦੋਹਰਾ

ਤਬ ਰਾਨੀ ਚਿਤ ਤੇ ਜਰੀ ਮਨ ਮੈ ਅਧਿਕ ਰਿਸਾਇ।
ਜੁਯੋ ਸੀਸੇ ਸਰ ਕੇ ਲਗੇ ਤੂਟਿ ਤਰਕ ਦੈ ਜਾਇ। ੭।
ਪਠੈ ਦੂਤ ਰਾਜੈ ਤੁਰਤ ਲੀਨੀ ਤਰੁਨਿ ਬੁਲਾਇ।
ਗਰਬ ਪ੍ਰਹਰਿ ਝਖ ਕੇਤੁ ਕੋ ਸੋਇ ਰਹੈ ਸੁਖੁ ਪਾਇ। ੮।

ਚੌਪਈ

ਜਬ ਐਸੇ ਰਾਨੀ ਸੁਨਿ ਪਾਈ। ਜਮਧਰ ਲਏ ਹਾਥ ਮੋ ਆਈ।
ਬਿਸਨ ਸਿੰਘ ਪਤਿ ਪ੍ਰਥਮ ਸੰਘਾਰਿਯੋ। ਤਾ ਪਾਛੇ ਤਿਹ ਤ੍ਰਿਯ ਕੋ ਮਾਰਿਯੋ। ੯।

ਦੋਹਰਾ

ਮਾਰਿ ਮਾਸ ਤ੍ਰਿਯ ਤਵਨ ਕੋ ਰਾਧਿ ਲਯੋ ਤਿਹ ਕਾਲ।
ਸਦਨ ਏਕ ਉਮਰਾਵ ਕੇ ਭੇਜ ਦਯੋ ਤਤਕਾਲ। ੧੦।
ਮਾਸ ਜਾਨਿ ਤਾ ਕੋ ਤੁਰਤ ਚਾਬਿ ਗਏ ਸਭ ਸੋਇ।
ਭਲੇ ਭਲੇ ਸਭ ਕੋ ਕਹੈ ਭੇਦ ਨ ਪਾਵੈ ਕੋਇ। ੧੧।
ਹਾਥ ਪਾਵ ਨ੍ਰਿਪ ਕੇ ਸਕਲ ਸੰਗ ਮੁਤਹਰੀ ਤੋਰਿ।
ਸੀਤਨ ਪਰ ਤੇ ਆਨਿ ਕੈ ਦਯੋ ਧਰਨਿ ਕਹ ਛੋਰਿ। ੧੨।

ਦੋਹਰਾ

ਬੰਗਸ ਦੇਸ ਵਿਚ ਬਿਸਨ ਸਿੰਘ ਨਾਂ ਦਾ ਇਕ ਵਡਭਾਗੀ ਰਾਜਾ ਸੀ। ਉਸ ਦੀ ਪੂਜਾ ਦੇ ਸਾਰੇ ਉੱਚੇ ਨੀਵੇਂ ਉਸ ਦੇ ਚਰਨਾਂ ਨਾਲ ਲਗੇ ਹੋਏ ਸਨ।੧।

ਚੌਪਈ

ਉਸ ਦੀ ਕ੍ਰਿਸ਼ਨ ਕੁਆਰਿ ਨਾਂ ਦੀ ਪਟਰਾਣੀ ਸੀ, ਮਾਨੋ ਛੀਰ ਸਮੁੰਦਰ ਨੂੰ ਮੱਥ ਕੇ ਕਵੀ ਹੋਵੇ। ਉਸ ਦੇ ਸੁੰਦਰ ਕਜਲੇ ਵਾਲੇ ਨੈਣ ਸ਼ੋਭਦੇ ਸਨ। (ਉਸ ਨੂੰ) ਵੇਖ ਕੇ ਇਸਤਰੀਆਂ ਵੀ ਮਤਵਾਲੀਆਂ ਹੋ ਜਾਂਦੀਆਂ ਸਨ।੨।

ਦੋਹਰਾ

ਉਸ ਦਾ ਰੂਪ ਬਹੁਤ ਸੁੰਦਰ ਸੀ ਅਤੇ ਉਸ ਨੂੰ ਅਪਾਰ ਸ਼ੋਭਾ ਮਿਲਦੀ ਸੀ। ਉਸ ਨੂੰ ਵੇਖ ਕੇ ਰਾਜੇ ਦਾ ਚਿਤ ਵਿੰਨ੍ਹਿਆ ਗਿਆ ਅਤੇ ਫਿਰ ਬਚ ਨ ਸਕਿਆ।੩।

ਚੌਪਈ

ਉਸ ਨਾਲ ਰਾਜੇ ਦਾ ਬਹੁਤ ਪ੍ਰੇਮ ਸੀ। ਉਹ ਵੀ ਰਾਜੇ ਨੂੰ ਬਹੁਤ ਪਿਆਰ ਕਰਦੀ ਸੀ। ਉਨ੍ਹਾਂ ਦੋਹਾਂ ਦੀ ਅਜਿਹੀ ਪਰਮ ਪ੍ਰੀਤ ਸੀ, ਜਿਹੋ ਜਿਹੀ ਸੀਤਾ ਅਤੇ ਰਾਮ ਦੀ ਸੀ।੪।

ਇਕ ਇਸਤਰੀ ਨੂੰ ਵੇਖ ਕੇ ਰਾਜੇ ਦਾ ਮਨ ਲਲਚਾ ਗਿਆ ਅਤੇ ਆਪਣੀ ਇਸਤਰੀ ਨਾਲ ਉਸ ਦਾ ਪ੍ਰੇਮ ਘਟ ਗਿਆ। ਜਦ ਇਹ ਗੱਲ ਕ੍ਰਿਸ਼ਨ ਕੁਆਰਿ ਨੇ ਸੁਣੀ ਤਾਂ ਰਾਜੇ ਪ੍ਰਤਿ ਮਨ ਵਿਚ ਬਹੁਤ ਖਿਝੀ।੫।

ਕ੍ਰਿਸ਼ਨ ਕੁਆਰਿ ਮਨ ਵਿਚ ਬਹੁਤ ਕ੍ਰੋਧਿਤ ਹੋਈ ਅਤੇ ਮਨ ਵਿਚ ਇਹ ਜੁਗਤ ਬਣਾਈ। ਅਜ ਮੈਂ ਅਜਿਹਾ ਔਖਾ ਕੰਮ ਕਰਾਂਗੀ ਅਤੇ ਰਾਜੇ ਨੂੰ ਮਾਰ ਕੇ ਫਿਰ ਆਪ ਮਰਾਂਗੀ।੬।

ਦੋਹਰਾ

ਤਦ ਰਾਣੀ ਚਿਤ ਵਿਚ ਸੜ ਗਈ ਅਤੇ ਮਨ ਵਿਚ ਬਹੁਤ ਕ੍ਰੋਧਿਤ ਹੋਈ ਜਿਵੇਂ ਬਾਣ ਦੇ ਲਗਣ ਨਾਲ ਸ਼ੀਸ਼ਾ ਤਿੜਕ ਕੇ ਟੁਟ ਜਾਂਦਾ ਹੈ।੭। ਰਾਜੇ ਨੇ ਤੁਰਤ ਦੂਤ ਭੇਜ ਕੇ (ਉਸ) ਇਸਤਰੀ ਨੂੰ ਬੁਲਾ ਲਿਆ ਅਤੇ ਕਾਮ ਦੇਵ ('ਝਖ ਕੇਤੁ') ਦਾ ਗਰਬ ਦੂਰ ਕਰ ਕੇ (ਭਾਵ) ਸੰਯੋਗ ਕਰ ਕੇ) ਸੁਖ ਪੂਰਵਕ ਸੌਂ ਗਿਆ।੮।

ਚੌਪਈ

ਜਦ ਰਾਣੀ ਨੇ ਇਸ ਤਰ੍ਹਾਂ ਸੁਣਿਆ ਤਾਂ ਜਮਧਾਤੁ ਹੱਥ ਵਿਚ ਲੈ ਕੇ ਆ ਗਈ। ਪਹਿਲਾਂ (ਆਪਣੇ) ਪਤੀ ਬਿਸਨ ਸਿੰਘ ਨੂੰ ਮਾਰਿਆ ਅਤੇ ਉਸ ਪਿਛੋਂ ਉਸ ਇਸਤਰੀ ਨੂੰ ਵੀ ਮਾਰ ਦਿੱਤਾ।੯।

ਦੋਹਰਾ

ਉਸ ਇਸਤਰੀ ਨੂੰ ਮਾਰ ਕੇ ਉਸ ਦਾ ਮਾਸ ਤੁਰਤ ਚਿੰਨ੍ਹ ਲਿਆ ਅਤੇ ਇਕ ਸਾਮੰਤ ਦੇ ਘਰ ਉਸੇ ਵੇਲੇ ਭੇਜ ਦਿੱਤਾ।੧੦। ਉਸ ਨੂੰ ਮਾਸ ਸਮਝ ਕੇ ਸਭ ਉਸ ਨੂੰ ਖਾ ਗਏ ਅਤੇ ਸਾਰੇ 'ਚੰਗਾ ਚੰਗਾ' ਕਹਿਣ ਲਗੇ, (ਪਰ ਇਸ ਦਾ) ਭੇਦ ਕੋਈ ਵੀ ਪਾ ਨ ਸਕਿਆ।੧੧। (ਉਸ ਨੇ) ਰਾਜੇ ਦੇ ਸਾਰੇ ਅੰਗ ਸੋਟੇ ਨਾਲ ਤੋੜ ਕੇ ਅਤੇ ਪੌੜੀਆਂ ਉਤੋਂ ਲਿਆ ਕੇ ਧਰਤੀ ਉਤੇ ਸੁਟ ਦਿੱਤਾ।੧੨।

ਮਦਰਾ ਕੇ ਮਦ ਸੋ ਛਕਯੋ ਉਰ ਜਮਧਰ ਕੀ ਖਾਇ।
ਸੀਤਿਨ ਤੇ ਖਿਸਕਤ ਨ੍ਰਿਪਤ ਪਰਿਯੋ ਧਰਨਿ ਪਰ ਆਇ। ੧੩।
ਸ਼੍ਰੋਨਤ ਸੋ ਭੀਜਤ ਭਈ ਸਕਲ ਧਰਨਿ ਸਰਬੰਗ।
ਆਨਿ ਤਰੇ ਰਾਜਾ ਪਰਿਯੋ ਲਗੇ ਕਟਾਰੀ ਅੰਗ। ੧੪।

ਚੌਪਈ

ਜਬ ਨ੍ਰਿਪ ਮਰਿਯੋ ਤ੍ਰਿਯਾਹਿ ਲਖਿ ਪਾਯੋ। ਭਾਤਿ ਭਾਤਿ ਹੈ ਦੁਖਿਤ ਸੁਨਾਯੋ।
ਕੋਨ ਕਾਲ ਗਤਿ ਕਰੀ ਹਮਾਰੀ। ਰਾਜਾ ਜੂ ਚੁਭਿ ਮਰੇ ਕਟਾਰੀ। ੧੫।

ਜਬ ਰਾਨੀ ਹੈ ਦੀਨ ਉਘਾਯੋ। ਬੈਠੇ ਸਭ ਲੋਗਨ ਸੁਨਿ ਪਾਯੋ।
ਤਾ ਕੋ ਸਭ ਪ੍ਰਫੁਨਿ ਮਿਲਿ ਆਏ। ਕੋਨੈ ਦੁਸਟ ਰਾਵ ਜੂ ਘਾਏ। ੧੬।

ਤਬ ਰਾਨੀ ਅਤਿ ਦੁਖਿਤ ਬਖਾਨ੍ਯੋ। ਤਾ ਕੋ ਭੇਦ ਕਛੂ ਨ ਪਛਾਨ੍ਯੋ।
ਪ੍ਰਥਮ ਰਾਵ ਜੂ ਮਾਸੁ ਮੰਗਾਯੋ। ਆਪੁ ਭਖ੍ਯੋ ਕਛੂ ਭ੍ਰਿਤਨ ਪਠਾਯੋ। ੧੭।

ਪੁਨਿ ਰਾਜਾ ਜੂ ਅਮਲ ਮੰਗਾਯੋ। ਆਪੁ ਪਿਯੋ ਕਛੂ ਹਮੈ ਪਿਯਾਯੋ।
ਪੀਏ ਕੈਫ ਕੈ ਅਤਿ ਮਤਿ ਭਏ। ਸੁਧਿ ਮੈ ਹੁਤੇ ਬਿਸੁਧਿ ਹੈ ਗਏ। ੧੮।

ਮਦ ਸੋ ਨ੍ਰਿਪਤਿ ਭਏ ਮਤਵਾਰੇ। ਖੇਲ ਕਾਜਿ ਗ੍ਰਿਹ ਓਰ ਪਧਾਰੇ।
ਬਸਿ ਹੈ ਅਧਿਕ ਕਾਮ ਕੇ ਗਯੋ। ਮੇਰੇ ਹਾਥ ਹਾਥ ਗਹਿ ਲਯੋ। ੧੯।

ਪਾਵ ਖਿਸਤ ਪੋਰਿਨ ਤੇ ਭਯੋ। ਅਧਿਕ ਮਤ ਮੈਥੋ ਗਿਰਿ ਗਯੋ।
ਉਰ ਤੇ ਉਗਰਿ ਕਟਾਰੀ ਲਾਗੀ। ਤਾ ਤੇ ਦੇਹ ਰਾਵ ਜੂ ਤ੍ਰਯਾਗੀ। ੨੦।

ਦੋਹਰਾ

ਸੀਤਿਨ ਤੇ ਰਾਜਾ ਗਿਰਿਯੋ ਪਰਿਯੋ ਧਰਨਿ ਪਰ ਆਨਿ।
ਚੁਬੀ ਕਟਾਰੀ ਪੇਟ ਮੈ ਤਾ ਤੇ ਤਜਿਯੋ ਪ੍ਰਾਨ। ੨੧।

ਚੌਪਈ

ਸਭਨ ਸੁਨਤ ਯੋ ਕਥਾ ਉਚਾਰੀ। ਜਮਧਰ ਵਹੈ ਬਹੁਰਿ ਉਰਿ ਮਾਰੀ।
ਨ੍ਰਿਪ ਤ੍ਰਿਯ ਮਾਰਿ ਪ੍ਰਾਨ ਨਿਜੁ ਦੀਨੋ। ਚਰਿਤ ਚੰਚਲਾ ਐਸੋ ਕੀਨੋ। ੨੨। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤੇਰਹ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੩। ੨੨੦੭। ਅਫਜ਼ੂ।

ਸਵੈਯਾ

ਏਕ ਮਹਾ ਬਨ ਬੀਚ ਬਸੈ ਮੁਨਿ ਸ੍ਰਿੰਗ ਧਰੇ ਰਿਖ ਸ੍ਰਿੰਗ ਕਹਾਯੋ।
ਕੋਨਹੂੰ ਖੁਯਾਲ ਬਿਭਾਂਡਵ ਜੂ ਮ੍ਰਿਗਿਯਾ ਹੂੰ ਕੀ ਕੋਖਿਹੂੰ ਤੇ ਉਪਜਾਯੋ।

ਸ਼ਰਾਬ ਦੇ ਨਸ਼ੇ ਨਾਲ ਮਦਹੋਸ਼ ਹੋ ਕੇ ਛਾਤੀ ਵਿਚ ਜਮਧਾੜ ਮਰਵਾਈ ਅਤੇ ਪੌੜੀਆਂ ਉਤੋਂ ਖਿਸਕਦਾ ਰਾਜਾ ਧਰਤੀ ਉਤੇ ਆਣ ਪਿਆ। ੧੩। ਸਾਰੀ ਧਰਤੀ ਲਹੂ ਨਾਲ ਚੰਗੀ ਗਈ ਅਤੇ ਸ਼ਰੀਰ ਵਿਚ ਕਟਾਰ ਖਾ ਕੇ ਰਾਜਾ ਹੇਠਾਂ ਆ ਡਿਗਿਆ। ੧੪।

ਚੌਪਈ

ਜਦ ਇਸਤਰੀ ਨੇ ਰਾਜੇ ਨੂੰ ਮਰਿਆ ਹੋਇਆ ਵੇਖਿਆ ਤਾਂ ਕਈ ਤਰ੍ਹਾਂ ਨਾਲ ਦੁਖ ਪ੍ਰਗਟ ਕੀਤਾ। ਕਾਲ ਨੇ ਮੇਰੀ ਕੀ ਗਤੀ ਕਰ ਦਿੱਤੀ ਹੈ ਕਿ ਰਾਜਾ ਜੀ ਕਟਾਰ ਦੇ ਚੁਭ ਜਾਣ ਨਾਲ ਮਰ ਗਏ ਹਨ। ੧੫।

ਜਦ ਰਾਣੀ ਨੇ ਦੁਖੀ ਹੋ ਕੇ ਪੁਕਾਰ ਕੀਤੀ ਤਾਂ ਸਾਰੇ ਲੋਕਾਂ ਨੇ ਬੈਠਿਆਂ ਹੋਇਆਂ ਸੁਣਿਆਂ। ਸਭ ਮਿਲ ਕੇ ਉਸ ਨੂੰ ਪੁਛਣ ਆਏ ਕਿ ਕਿਸ ਦੁਸ਼ਟ ਨੇ ਰਾਜਾ ਜੀ ਨੂੰ ਮਾਰਿਆ ਹੈ? ੧੬।

ਤਦ ਰਾਣੀ ਨੇ ਬਹੁਤ ਦੁਖੀ ਹੋ ਕੇ ਦਸਿਆ ਕਿ ਇਸ ਦਾ ਭੇਦ ਸਮਝਿਆ ਨਹੀਂ ਜਾ ਸਕਦਾ। ਪਹਿਲਾਂ ਰਾਜਾ ਜੀ ਨੇ ਮਾਸ ਮੰਗਵਾਇਆ। ਕੁਝ ਆਪ ਖਾਇਆ (ਬਾਕੀ) ਨੌਕਰਾਂ ਨੂੰ ਭੇਜ ਦਿੱਤਾ। ੧੭।

ਫਿਰ ਰਾਜਾ ਜੀ ਨੇ ਸ਼ਰਾਬ ('ਅਮਲ') ਮੰਗਵਾਈ। ਆਪ ਪੀਤੀ ਅਤੇ ਕੁਝ ਮੈਨੂੰ ਵੀ ਪਿਲਾਈ। ਸ਼ਰਾਬ ਪੀ ਕੇ ਬਹੁਤ ਮਸਤ ਹੋ ਗਏ। ਹੋਸ਼ ਵਿਚ ਸਨ, ਪਰ ਬੇਹੋਸ਼ ਹੋ ਗਏ। ੧੮।

ਸ਼ਰਾਬ ਨਾਲ ਮਸਤ ਹੋ ਕੇ ਰਾਜਾ ਜੀ ਕਾਮ-ਕ੍ਰੀੜਾ ਲਈ ਮਹੱਲ ਵਲ ਚਲੇ। ਕਾਮ ਦੇ ਅਧਿਕ ਵਸ ਵਿਚ ਹੋ ਜਾਣ ਕਾਰਨ ਮੇਰੇ ਹੱਥ ਨੂੰ ਆਪਣੇ ਹੱਥ ਨਾਲ ਪਕੜ ਲਿਆ। ੧੯।

ਪੌੜੀਆਂ ਉਤੋਂ ਪੈਰ ਖਿਸਕ ਗਿਆ। (ਸ਼ਰਾਬ ਵਿਚ) ਅਧਿਕ ਮਸਤ ਹੋਣ ਕਾਰਨ ਮੇਰੇ ਕੋਲੋਂ ਡਿਗ ਗਏ। ਕਟਾਰ ਉਛਲ ਕੇ (ਉਨ੍ਹਾਂ ਦੀ) ਛਾਤੀ ਵਿਚ ਲਗੀ ਜਿਸ ਕਰ ਕੇ ਰਾਜਾ ਜੀ ਨੇ ਦੇਹ ਤਿਆਗ ਦਿੱਤੀ। ੨੦।

ਦੌਹਰਾ

ਪੌੜੀਆਂ ਤੋਂ ਰਾਜਾ ਡਿਗ ਕੇ ਧਰਤੀ ਉਤੇ ਆ ਪਿਆ। ਕਟਾਰ (ਉਸ ਦੇ) ਪੇਟ ਵਿਚ ਖੁਭ ਗਈ, ਇਸ ਲਈ ਪ੍ਰਾਨ ਛੱਡ ਦਿੱਤੇ। ੨੧।

ਚੌਪਈ

ਸਭ ਨੂੰ ਸੁਣਾਉਂਦੇ ਹੋਇਆਂ (ਰਾਣੀ ਨੇ) ਇਹ ਬ੍ਰਿੱਤਾਂਤ ਦਸਿਆ। ਫਿਰ ਉਹ ਜਮਧਾੜ ਆਪਣੀ ਛਾਤੀ ਵਿਚ ਮਾਰ ਲਈ। ਇਸਤਰੀ ਨੇ ਰਾਜੇ ਨੂੰ ਮਾਰ ਕੇ ਆਪਣੇ ਪ੍ਰਾਣ ਤਿਆਗ ਦਿੱਤੇ। ਇਸ ਢੰਗ ਨਾਲ (ਉਸ) ਚੰਚਲਾ ਨੇ ਚਰਿਤ੍ਰ ਕੀਤਾ। ੨੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਤੇਰ੍ਹਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੧੩। ੨੨੦੭। ਚਲਦਾ।

ਸਵੈਯਾ

ਇਕ ਵੱਡੇ ਜੰਗਲ ਵਿਚ (ਇਕ) ਮੁਨੀ ਰਹਿੰਦਾ ਸੀ, ਜਿਸ ਦੇ ਸਿਰ ਉਤੇ ਸਿੰਗ ਸਨ। ਇਸ ਲਈ ਰਿਸ਼ੀ ਸ਼੍ਰਿੰਗ ਅਖਵਾਉਂਦਾ ਸੀ। ਕਿਸੇ ਖਿਆਲ ਨਾਲ ਵਿਭਾਂਡਵ (ਰਿਸ਼ੀ ਸ਼੍ਰਿੰਗ ਦੇ ਪਿਤਾ) ਨੇ (ਉਸ ਨੂੰ) ਹਿਰਨੀ ਦੀ ਕੁਖ ਵਿਚੋਂ ਪੈਦਾ ਕੀਤਾ। ਉਦੋਂ ਤੋਂ ਹੀ ਉਹ ਤਪਸਵੀ ਹੋ

ਹੋਤ ਭਯੋ ਤਪਸੀ ਤਬ ਤੇ ਜਬ ਤੇ ਬੁਧਿ ਲੈ ਸੁਧਿ ਕੋ ਠਹਰਾਯੋ।
 ਰੈਨਿ ਦਿਨਾ ਰਘੁਨਾਥ ਭਜੈ ਕਬਹੂੰ ਪੁਰ ਭੀਤਰ ਭੂਲ ਨ ਆਯੋ। ੧।
 ਬੀਚ ਕਰੈ ਤਪਸ੍ਯਾ ਬਨ ਕੇ ਮੁਨਿ ਰਾਮ ਕੋ ਨਾਮੁ ਜਪੈ ਸੁਖੁ ਪਾਵੈ।
 ਨ੍ਰਾਨ ਕਰੈ ਨਿਤ ਧ੍ਯਾਨ ਧਰੈ ਮੁਖ ਬੇਦ ਰਰੈ ਹਰਿ ਕੀ ਲਿਵ ਲਾਵੈ।
 ਰੀਤਿ ਚਲੈ ਖਟ ਸਾਸਤ੍ਰਨ ਕੀ ਤਨ ਕਸ੍ਟ ਸਹੈ ਮਨ ਕੋ ਨ ਡੁਲਾਵੈ।
 ਭੂਖਿ ਪਿਆਸ ਲਗੈ ਜਬ ਹੀ ਤਬ ਕਾਨਨ ਤੇ ਚੁਨਿ ਕੈ ਫਲ ਖਾਵੈ। ੨।

ਕਾਲ ਬਿਤੀਤ ਭਯੋ ਇਹ ਰੀਤਿ ਪਰਿਯੋ ਦੁਰਭਿਛ ਤਹਾ ਸੁਨਿ ਪਾਯੋ।
 ਬੀਜ ਰਹਿਯੋ ਨਹਿ ਏਕ ਤਹਾ ਸਭ ਲੋਕ ਕਨੇਕਨ ਕੋ ਤਰਸਾਯੋ।
 ਜੇਤੇ ਪੜੇ ਬਹੁ ਬਿਪ੍ਰ ਹੁਤੇ ਤਿਨ ਕੋ ਤਬ ਹੀ ਨ੍ਰਿਪ ਬੋਲਿ ਪਠਾਯੋ।
 ਕੌਨ ਕੁਕਾਜ ਕਿਯੋ ਕਹੋ ਮੈ ਜਿਹ ਤੇ ਭ੍ਰਿਤ ਲੋਕਨ ਜੀਵ ਨ ਪਾਯੋ। ੩।

ਰਾਜ ਕਹੀ ਜਬ ਯੋ ਤਿਨ ਕੋ ਤਬ ਬਿਪ੍ਰ ਸਭੈ ਇਹ ਭਾਤਿ ਉਚਾਰੇ।
 ਰੀਤ ਚਲੋ ਰਜਨੀਤਨ ਕੀ ਤੁਮ ਕੋਊ ਨ ਦੇਖਿਯੋ ਪਾਪ ਤਿਹਾਰੇ।
 ਸਿੰਮ੍ਰਿਤ ਮੈ ਖਟ ਸਾਸਤ੍ਰ ਮੈ ਸਭ ਹੂੰ ਮਿਲ ਕ੍ਰੋਰਿ ਬਿਚਾਰ ਬਿਚਾਰੇ।
 ਸਿੰਗੀ ਰਿਖੀਸਨ ਆਏ ਤਵਾਲਯ ਯਾਹੀ ਚੁਭੈ ਚਿਤ ਬਾਤ ਹਮਾਰੇ। ੪।

ਜੋ ਚਿਤ ਬੀਚ ਰੁਚੈ ਮਹਾਰਾਜ ਬੁਲਾਇ ਕੈ ਮਾਨਸ ਸੋਈ ਪਠੈਯੈ।
 ਕੌਨੇ ਉਪਾਇ ਬਿਭਾਂਡਵ ਕੋ ਸੁਤ ਯਾ ਪੁਰ ਬੀਬਨ ਮੈ ਬਹਿਰੈਯੈ।
 ਦੇਸ ਬਸੈ ਫਿਰਿ ਕਾਲ ਨਸੈ ਚਿਤ ਭੀਤਰ ਸਾਚ ਇਹੈ ਠਹਿਰੈਯੈ।
 ਜੋ ਨਹਿ ਆਵੈ ਤੇ ਪੂਤ ਭਿਜਾਇ ਕਿ ਆਪਨ ਜਾਇ ਉਤਾਇਲ ਲ੍ਯੈਯੈ। ੫।

ਸੌਰਠਾ

ਭ੍ਰਿਤ ਮਿਤ ਪੂਤ ਪਠਾਇ ਰਾਜਾ ਅਤਿ ਹਾਯਲ ਭਯੋ।
 ਆਪਨਹੂੰ ਲਪਟਾਇ ਚਰਨ ਰਹਿਯੋ ਆਯੋ ਨ ਮੁਨਿ। ੬।

ਸਵੈਯਾ

ਬੈਠਿ ਬਿਚਾਰ ਕੀਯੋ ਸਭ ਲੋਗਨ ਕੌਨ ਉਪਾਇ ਕਹੋ ਅਬ ਕੀਜੈ।
 ਆਪਹਿ ਜਾਇ ਥਕਿਯੋ ਹਮਰੋ ਨ੍ਰਿਪ ਸੋ ਰਿਖਿ ਤੋ ਅਜਹੂੰ ਨਹਿ ਭੀਜੈ।
 ਜੋ ਤਿਹ ਲ੍ਯਾਇ ਬੁਲਾਇ ਯਹਾ ਤਿਹ ਕੋ ਯਹ ਦੇਸ ਦੁਧਾ ਕਰਿ ਦੀਜੈ।
 ਯਾ ਤੇ ਲਜਾਇ ਸਬੋ ਗ੍ਰਿਹ ਆਇ ਮੁਨੀ ਸੁਖ ਪਾਇ ਸਭੈ ਤਪੁ ਛੀਜੈ। ੭।

ਪਾਤ੍ਰ ਸਰੂਪ ਹੁਤੀ ਤਿਹ ਠੌਰ ਸੋਊ ਚਲਿ ਕੈ ਨ੍ਰਿਪ ਕੇ ਗ੍ਰਿਹ ਆਈ।
 ਭੇਦ ਅਭੇਦ ਕੀ ਬਾਤ ਸਭੈ ਕਹਿ ਕੈ ਮੁਖ ਤੇ ਸਭ ਹੀ ਸਮੁਝਾਈ।
 ਪਾਨ ਚਬਾਇ ਚਲੀ ਤਿਤ ਕੋ ਮਨ ਦੇਵ ਅਦੇਵਨ ਕੋ ਬਿਰਮਾਈ।
 ਅਨੰਦ ਲੋਕ ਭਏ ਤਜਿ ਸੋਕ ਸੁ ਸੋਕ ਕੀ ਬਾਤ ਸਭੈ ਬਿਸਰਾਈ। ੮।

ਗਿਆ ਜਦੋਂ ਤੋਂ ਉਸ ਨੇ ਬੁੱਧੀ ਨਾਲ ਸੁਰਤਿ ਨੂੰ ਸਥਿਰ ਕੀਤਾ। ਰਾਤ ਦਿਨ ਪਰਮਾਤਮਾ ਦੀ ਭਗਤੀ ਕਰਦਾ ਅਤੇ ਕਦੇ ਭੁਲ ਕੇ ਵੀ ਨਗਰ ਵਿਚ ਨ ਆਇਆ।੧।

ਮੁਨੀ ਬਨ ਵਿਚ ਤਪਸਿਆ ਕਰਦਾ ਅਤੇ ਰਾਮ ਦਾ ਨਾਮ ਜਪ ਕੇ ਸੁਖ ਪ੍ਰਾਪਤ ਕਰਦਾ। ਨਿੱਤ ਇਸ਼ਨਾਨ ਕਰਦਾ ਅਤੇ ਧਿਆਨ ਧਰਦਾ, ਮੁਖ ਤੋਂ ਵੇਦ ਪਾਠ ਕਰਦਾ ਅਤੇ ਹਰਿ ਵਿਚ ਲਿਵ ਲਗਾਉਂਦਾ। ਛੇ ਸ਼ਾਸਤ੍ਰਾਂ ਦੀ ਰੀਤ ਅਨੁਸਾਰ ਚਲਦਾ, ਸ਼ਰੀਰ ਉਤੇ ਕਸ਼ਟ ਸਹਾਰ ਲੈਂਦਾ ਪਰ ਮਨ ਨੂੰ ਨ ਫੁਲਾਉਂਦਾ। ਜਦੋਂ ਭੁਖ ਪਿਆਸ ਲਗਦੀ ਤਾਂ ਬਨ ਵਿਚੋਂ ਫਲ ਚੁਣ ਕੇ ਖਾ ਲੈਂਦਾ।੨।

ਇਸ ਤਰ੍ਹਾਂ ਸਮਾਂ ਬੀਤਦਾ ਗਿਆ ਅਤੇ ਉਥੇ (ਦੇਸ਼ ਵਿਚ) ਕਾਲ ਪੈ ਗਿਆ, (ਸਭ ਨੇ ਇਹ ਗੱਲ) ਸੁਣ ਲਈ। ਉਥੇ ਇਕ ਬੀਜ ਵੀ ਨ ਰਿਹਾ ਅਤੇ ਸਾਰੇ ਲੋਕ ਦਾਣੇ ਦਾਣੇ ਨੂੰ ਤਰਸਣ ਲਗੇ। ਜਿਤਨੇ ਵੀ ਬਹੁਤ ਪੜ੍ਹੇ ਹੋਏ ਬ੍ਰਾਹਮਣ ਸਨ, (ਉਨ੍ਹਾਂ ਨੂੰ) ਤਦ ਹੀ ਰਾਜੇ ਨੇ ਬੁਲਾ ਲਿਆ (ਅਤੇ ਪੁੱਛਣ ਲਗਾ ਕਿ) ਮੈਂ ਕਿਹੜਾ ਮਾੜਾ ਕੰਮ ਕੀਤਾ ਹੈ ਜਿਸ ਕਰ ਕੇ ਮੇਰੀ ਪ੍ਰਜਾ ਦੇ ਲੋਕ ਜੀ ਨਹੀਂ ਰਹੇ (ਭਾਵੇਂ ਮਰਦੇ ਜਾ ਰਹੇ ਹਨ)।੩।

ਜਦ ਰਾਜੇ ਨੇ ਉਨ੍ਹਾਂ (ਬ੍ਰਾਹਮਣਾਂ) ਨੂੰ ਇੰਜ ਕਿਹਾ, ਤਦ ਸਾਰਿਆਂ ਬ੍ਰਾਹਮਣਾਂ ਨੇ ਇਸ ਤਰ੍ਹਾਂ ਕਿਹਾ ਕਿ ਤੁਸੀਂ ਰਾਜਨੀਤੀ ਅਨੁਸਾਰ ਚਲਦੇ ਹੋ, ਤੁਹਾਡਾ ਕੋਈ ਪਾਪ ਨਹੀਂ ਵੇਖਿਆ। (ਉਨ੍ਹਾਂ ਨੇ) ਸਮ੍ਰਿਤੀਆਂ ਅਤੇ ਛੇ ਸ਼ਾਸਤ੍ਰਾਂ ਨੂੰ (ਵਾਚ ਕੇ) ਕਈ ਪ੍ਰਕਾਰ ਦੇ ਵਿਚਾਰ ਸੋਚੇ (ਅਤੇ ਕਿਹਾ--) ਤੁਹਾਡੇ ਘਰ ਸ਼੍ਰਿੰਗੀ ਰਿਸ਼ੀ ਆਵੇ, ਇਹੀ ਗੱਲ ਸਾਡੇ ਮਨ ਨੂੰ ਲਗਦੀ ਹੈ।੪।

ਜੇ (ਇਹ ਗੱਲ) ਮਨ ਨੂੰ ਲਗੇ ਤਾਂ ਹੋ ਮਹਾਰਾਜ! ਬੰਦਾ ਭੇਜ ਕੇ ਉਸ ਨੂੰ ਬੁਲਾ ਲਵੇ। ਕਿਸੇ ਤਰ੍ਹਾਂ ਵਿਭਾਂਡਵ ਦਾ ਪੁੱਤਰ ਇਸ ਨਗਰ ਦੀਆਂ ਗਲੀਆਂ ਵਿਚ ਫਿਰੇ। ਇਹ ਮਨ ਵਿਚ ਸੋਚ ਜਾਣੇ ਕਿ ਜਦੋਂ ਉਹ ਦੇਸ਼ ਵਿਚ ਆ ਕੇ ਵਸੇਗਾ ਤਾਂ ਕਾਲ ਖਤਮ ਹੋ ਜਾਏਗਾ। ਜੇ ਉਹ (ਬੰਦਾ ਭੇਜਣ ਤੇ) ਨਹੀਂ ਆਉਂਦਾ ਤਾਂ ਪੁੱਤਰ ਨੂੰ ਭੇਜ ਕੇ ਜਾਂ ਆਪ ਜਾ ਕੇ (ਉਸ ਨੂੰ) ਜਲਦੀ ਲੈ ਆਓ।੫।

ਸੌਰਠਾ

ਸੇਵਕਾਂ, ਮਿਤਰਾਂ ਅਤੇ ਪੁੱਤਰ ਨੂੰ ਭੇਜ ਕੇ ਰਾਜਾ ਬਹੁਤ ਬੇਹਾਲ ਹੋ ਗਿਆ। ਆਪ ਵੀ (ਮੁਨੀ ਦੇ) ਚਰਨਾਂ ਨਾਲ ਲਿਪਟ ਰਿਹਾ, ਪਰ ਮੁਨੀ ਨ ਆਇਆ।੬।

ਸਵੈਯਾ

ਸਾਰਿਆਂ ਲੋਕਾਂ ਨੇ ਬੈਠ ਕੇ ਵਿਚਾਰ ਕੀਤਾ ਕਿ ਹੁਣ ਕੀ ਉਪਾ ਕੀਤਾ ਜਾਏ। ਸਾਡਾ ਰਾਜਾ ਆਪ ਵੀ ਜਾ ਆਇਆ ਹੈ, ਪਰ ਅਜੇ ਤਕ ਰਿਸ਼ੀ ਪਸੀਜਿਆ ਨਹੀਂ ਹੈ। ਜੇ ਕੋਈ ਉਸ ਨੂੰ ਇਥੇ ਬੁਲਾ ਲਿਆਏ ਤਾਂ ਉਸ ਨੂੰ ਇਸ ਦੇਸ਼ ਦਾ ਔਧਾ (ਰਾਜ) ਦੇ ਦਿਆਂ। ਇਸ ਕਰ ਕੇ ਸਾਰੇ ਸ਼ਰਮਿੰਦੇ ਹੋ ਕੇ ਘਰ ਆ ਗਏ। (ਸੋਚਣ ਲਗੇ ਕਿ ਕੋਈ ਅਜਿਹਾ ਉਪਾ ਕੀਤਾ ਜਾਏ ਕਿ) ਮੁਨੀ ਪ੍ਰਸੰਨ ਹੋ ਜਾਏ (ਅਤੇ ਉਸ ਦਾ) ਸਾਰਾ ਤਪ ਨਸ਼ਟ ਹੋ ਜਾਏ।੭।

ਇਕ ਨਟੀ ਵਰਗੀ ਇਸਤਰੀ ਉਥੇ ਰਹਿੰਦੀ ਸੀ, ਉਹ ਚਲ ਕੇ ਰਾਜੇ ਦੇ ਮਹੱਲ ਵਿਚ ਆਈ। (ਉਸ ਨੇ) ਭੇਦ ਅਭੇਦ ਦੀ ਸਾਰੀ ਗੱਲ (ਰਾਜੇ ਨੂੰ) ਮੂੰਹੋਂ ਬੋਲ ਕੇ ਸਮਝਾਈ। ਪਾਨ ਚਬਾਉਂਦੀ ਹੋਈ ਉਥੋਂ ਨੂੰ ਚਲ ਪਈ ਜੋ ਦੇਵਤਿਆਂ ਅਤੇ ਦੈਤਾਂ ਦਾ ਮਨ ਭਰਮਾਉਣ ਵਾਲੀ ਸੀ। (ਉਸ ਨੂੰ ਜਾਂਦਿਆਂ ਵੇਖ ਕੇ) ਸਾਰੇ ਲੋਕ ਦੁਖ ਨੂੰ ਛੱਡ ਕੇ ਪ੍ਰਸੰਨ ਹੋ ਗਏ (ਅਤੇ ਇਸ ਤਰ੍ਹਾਂ) ਦੁਖ ਦੀ ਸਾਰੀ ਗੱਲ ਭੁਲਾ ਦਿੱਤੀ।੮।

ਕਾ ਬਪੁਰੇ ਮੁਨਿ ਹੈ ਸੁਨਿ ਹੇ ਨ੍ਰਿਪ ਨੈਕ ਜੋ ਨੈਨ ਨਿਹਾਰਨ ਪੈਹੋ।
 ਰੂਪ ਦਿਖਾਇ ਤਿਸੈ ਉਰਝਾਇ ਸੁ ਬਾਤਨ ਸੋ ਅਪਨੇ ਬਸਿ ਕੈਹੋ।
 ਪਾਗ ਬੰਧਾਇ ਜਟਾਨ ਮੁੰਡਾਇ ਸੁ ਤਾ ਨ੍ਰਿਪ ਜਾਇ ਤਵਾਲਯ ਲ੍ਹੈਹੋ।
 ਕੇਤਿਕ ਬਾਤ ਸੁਨੋ ਇਹ ਨਾਥ ਤਵਾਨਨ ਤੇ ਟੁਕ ਆਇਸੁ ਪੈਹੋ। ੯।

ਕੇਤਿਕ ਬਾਤ ਸੁਨੋ ਮੁਹਿ ਹੇ ਨ੍ਰਿਪ ਤਾਰਨ ਤੋਰਿ ਅਕਾਸ ਤੇ ਲ੍ਹੈਹੋ।
 ਦੇਵ ਅਦੇਵ ਕਹਾ ਨਰ ਹੈ ਬਰ ਦੇਵਨ ਕੇ ਛਿਨ ਮੈ ਬਸਿ ਕੈਹੋ।
 ਦ੍ਰਯੋਸ ਕੇ ਬੀਚ ਚੜੈ ਹੋ ਨਿਸਾਕਰ ਰੈਨਿ ਸਮੈ ਰਵਿ ਕੇ ਪ੍ਰਗਟੈ ਹੋ।
 ਗ੍ਰਯਾਰਹ ਰੁਦ੍ਰਨ ਕੇ ਹਰਿ ਕੋ ਬਿਧਿ ਕੀ ਬੁਧਿ ਕੇ ਬਿਧਿ ਸੋ ਬਿਸਰੈਹੋ। ੧੦।

ਦੋਹਰਾ

ਐਸੇ ਬਚਨ ਉਚਾਰਿ ਤ੍ਰਿਯ ਤਹ ਤੇ ਕਿਯੋ ਪਯਾਨ।
 ਪਲਕ ਏਕ ਬੀਤੀ ਨਹੀ ਤਹਾ ਪਹੁੰਚੀ ਆਨਿ। ੧੧।

ਸਵੈਯਾ

ਦੇਖਿ ਤਪੋਧਨ ਕੋ ਬਨ ਮਾਨਨਿ ਮੋਹਿ ਰਹੀ ਮਨ ਮੈ ਸੁਖੁ ਪਾਯੋ।
 ਖਾਤ ਬਿਭਾਂਡਵ ਜੂ ਫਲ ਥੋ ਤਿਨ ਡਾਰਿਨ ਸੋ ਪਕਵਾਨ ਲਗਾਯੋ।
 ਭੂਖ ਲਗੀ ਜਬ ਹੀ ਮੁਨਿ ਕੋ ਤਬ ਹੀ ਤਹ ਠੌਰ ਛੁਧਾਤਰ ਆਯੋ।
 ਤੇ ਫਲ ਖਾਇ ਰਹਿਯੋ ਬਿਸਮਾਇ ਮਹਾ ਮਨ ਭੀਤਰ ਮੋਦ ਬਢਾਯੋ। ੧੨।

ਸੋਚ ਬਿਚਾਰ ਕੀਯੋ ਚਿਤ ਮੇ ਮੁਨਿ ਏ ਫਲ ਦੈਵ ਕਹਾ ਉਪਜਾਯੋ।
 ਕਾਨਨ ਮੈ ਨਿਰਖੇ ਨਹਿ ਨੇਤ੍ਰਨ ਆਜੁ ਲਗੇ ਕਬਹੂੰ ਨ ਚਬਾਯੋ।
 ਕੈ ਮਘਵਾ ਬਲੁ ਕੈ ਛਲੁ ਕੈ ਹਮਰੇ ਤਪ ਕੇ ਅਵਿਲੋਕਨ ਆਯੋ।
 ਕੈ ਜਗਦੀਸ ਕ੍ਰਿਪਾ ਕਰਿ ਮੇ ਪਰ ਮੋਰੇ ਰਿਝਾਵਨ ਕਾਜ ਬਨਾਯੋ। ੧੩।

ਆਨੰਦ ਯੋ ਉਪਜਾਯੋ ਮਨ ਮੈ ਮੁਨਿ ਚੋਕ ਰਹਿਯੋ ਬਨ ਕੇ ਫਲ ਖੈਕੈ।
 ਕਾਰਨ ਹੈ ਸੁ ਕਛੂ ਇਨ ਮੈ ਕਹਿ ਐਸੇ ਰਹਿਯੋ ਚਹੂੰ ਓਰ ਚਿਤੈਕੈ।
 ਹਾਰ ਸਿੰਗਾਰ ਧਰੇ ਇਕ ਸੁੰਦਰਿ ਠਾਵੀ ਤਹਾ ਮਨ ਮੋਦ ਬਢੈਕੈ।
 ਸੋਭਿਤ ਹੈ ਮਹਿ ਭੂਖਨ ਪੈ ਮਹਿਭੂਖਨ ਕੋ ਮਨੋ ਭੂਖਿਤ ਕੈ ਕੈ। ੧੪।

ਜੋਬਨ ਜੋਬ ਜਗੇ ਅਤਿ ਹੀ ਇਕ ਮਾਨਨਿ ਕਾਨਨ ਬੀਚ ਬਿਰਾਜੈ।
 ਨੀਲ ਨਿਚੋਲ ਸੇ ਨੈਨ ਲਸੈ ਦੁਤਿ ਦੇਖਿ ਮਨੋਜਵ ਕੇ ਮਨੁ ਲਾਜੈ।
 ਕੋਕ ਕਪੋਤ ਕਲਾਨਿਧਿ ਕੇਹਰਿ ਕੀਰ ਕੁਰੰਗ ਕਹੀ ਕਿਹ ਕਾਜੈ।
 ਸੋਕ ਮਿਟੈ ਨਿਰਖੇ ਸਭ ਹੀ ਛਬਿ ਆਨੰਦ ਕੋ ਹਿਯ ਮੈ ਉਪਰਾਜੈ। ੧੫।

ਚਿਤ ਬਿਚਾਰ ਕਿਯੋ ਅਪਨੇ ਮਨ ਕੋ ਮੁਨਿ ਹੈ ਯਹ ਤਾਹਿ ਨਿਹਾਰੋ।
 ਦੇਵ ਅਦੇਵ ਕਿ ਜਛ ਭੁਜੰਗ ਕਿਯੋ ਨਰ ਦੇਵ ਰੁ ਦੇਵ ਬਿਚਾਰੋ।

(ਉਹ ਇਸਤਰੀ ਕਹਿਣ ਲਗੀ) ਉਹ ਮੁਨੀ ਵਿਚਾਰਾ ਕੀ ਚੀਜ਼ ਹੈ? ਹੇ ਰਾਜਨ! ਸੁਣੋ, ਜੇ ਉਹ ਜ਼ਰਾ ਵੀ ਮੇਰੇ ਵਲ ਅੱਖਾਂ ਖੋਲ੍ਹ ਕੇ ਵੇਖੇਗਾ। (ਮੈਂ) ਉਸ ਨੂੰ (ਆਪਣਾ) ਰੂਪ ਵਿਖਾ ਕੇ ਅਤੇ ਗੱਲਾਂ ਵਿਚ ਉਲਝਾ ਕੇ ਆਪਣੇ ਵਸ ਵਿਚ ਕਰ ਲਵਾਂਗੀ। (ਉਸ ਦੀਆਂ) ਜਟਾਵਾਂ ਮੁਨਵਾ ਕੇ ਅਤੇ ਪਗੜੀ ਬੰਨ੍ਹਵਾ ਕੇ ਹੇ ਰਾਜਨ! ਤੇਰੇ ਘਰ ਲੈ ਆਵਾਂਗੀ। ਹੇ ਨਾਥ! (ਮੇਰੀ) ਜ਼ਰਾ ਜਿੰਨੀ ਗੱਲ ਸੁਣੋ, (ਮੈਂ) ਤੁਹਾਡੇ ਮੂੰਹ ਤੋਂ ਬਸ ਆਗਿਆ ਪ੍ਰਾਪਤ ਕਰ ਲਵਾਂ।੯।

ਹੇ ਰਾਜਨ! ਮੇਰੀ ਮਾੜੀ ਜਿੰਨੀ ਗੱਲ ਸੁਣੋ, (ਮੈਂ) ਆਕਾਸ਼ ਤੋਂ ਤਾਰੇ ਤੋੜ ਲਿਆਵਾਂਗੀ। ਦੇਵਤੇ, ਦੈਂਤ ਅਤੇ ਮਨੁੱਖ ਕੀ ਹਨ, (ਮੈਂ) ਛਿਣ ਭਰ ਵਿਚ ਸ਼ੇਸ਼ਠ ਦੇਵਤਿਆਂ ਨੂੰ ਵੀ ਵਸ ਵਿਚ ਕਰ ਲਵਾਂਗੀ। (ਮੈਂ) ਦਿਨ ਨੂੰ ਚੰਦ੍ਰਮਾ ਚੜ੍ਹਾ ਦਿਆਂਗੀ ਅਤੇ ਰਾਤ ਵੇਲੇ ਸੂਰਜ ਨੂੰ ਪ੍ਰਗਟ ਕਰ ਦਿਆਂਗੀ। (ਮੈਂ) ਗਿਆਰਾਂ ਰੁਦ੍ਰਾਂ ਦੀ, ਵਿਸ਼ਨੂੰ ਦੀ, ਬ੍ਰਹਮਾ ਦੀ ਬੁੱਧੀ ਨੂੰ ਜੁਗਤ ਨਾਲ ਮਾਰ ਦਿਆਂਗੀ।੧੦।

ਦੌਹਰਾ

ਅਜਿਹੇ ਬੋਲ ਉਚਾਰ ਕੇ (ਉਹ) ਇਸਤਰੀ ਉਥੋਂ ਲਈ ਚਲ ਪਈ ਅਤੇ (ਅਜੇ) ਇਕ ਪਲਕ ਝਪਕਣ ਦਾ ਸਮਾਂ ਵੀ ਬੀਤਿਆ ਨਹੀਂ ਸੀ ਕਿ ਉਥੇ ਆ ਪਹੁੰਚੀ।੧੧।

ਸਵੈਯਾ

(ਉਹ) ਗਰਬੀਲੀ ਇਸਤਰੀ 'ਤਪੋਧਨ' (ਤਪਸਵਰੀ ਸ਼੍ਰਿੰਗੀ ਰਿਸ਼ੀ) ਦੇ ਬਨ ਨੂੰ ਵੇਖ ਕੇ ਮੋਹਿਤ ਹੋ ਗਈ ਅਤੇ ਮਨ ਵਿਚ ਬਹੁਤ ਸੁਖ ਪ੍ਰਾਪਤ ਕੀਤਾ। ਵਿਭਾਂਡਵ ਜੀ ਜੋ ਫਲ ਖਾਂਦੇ ਸਨ, ਉਨ੍ਹਾਂ ਡਾਲੀਆਂ ਨਾਲ ਪਕਵਾਨ ਲਗਾ ਦਿੱਤੇ। ਜਦੋਂ ਮੁਨੀ ਨੂੰ ਭੁਖ ਲਗੀ, ਤਾਂ ਉਸ ਥਾਂ ਤੇ ਭੁਖ ਦਾ ਸਤਾਇਆ ਹੋਇਆ ਆਇਆ। (ਉਹ ਪਕਵਾਨ ਰੂਪ) ਫਲ ਖਾ ਕੇ ਬਹੁਤ ਹੈਰਾਨ ਹੋਇਆ ਅਤੇ ਮਨ ਵਿਚ ਆਨੰਦ ਵਧਾਇਆ।੧੨।

ਮੁਨੀ ਨੇ ਮਨ ਵਿਚ ਵਿਚਾਰ ਕੀਤਾ ਕਿ ਇਹ ਫਲ ਪਰਮਾਤਮਾ ਨੇ ਕਿਵੇਂ ਪੈਦਾ ਕੀਤੇ ਹਨ? ਬਨ ਵਿਚ ਅੱਖਾਂ ਨਾਲ ਵੇਖੇ ਨਹੀਂ ਅਤੇ ਅਜ ਤਕ ਕਦੇ ਖਾਏ ਨਹੀਂ। ਜਾਂ ਇੰਦਰ ਫਲ ਦੇ ਬਲ ਨਾਲ ਮੇਰੇ ਤਪ ਨੂੰ ਵੇਖਣ ਤਾਂ ਨਹੀਂ ਆਇਆ। ਜਾਂ ਜਗਦੀਸ਼ ਨੇ ਕ੍ਰਿਪਾ ਕਰ ਕੇ ਮੈਨੂੰ ਪ੍ਰਸੰਨ ਕਰਨ ਲਈ ਇਹ ਕਾਰਜ ਤਾਂ ਨਹੀਂ ਕੀਤਾ।੧੩।

ਮੁਨੀ ਦੇ ਮਨ ਵਿਚ ਬਹੁਤ ਖੁਸ਼ੀ ਪੈਦਾ ਹੋਈ ਅਤੇ ਬਨ ਦੇ ਫਲ ਖਾ ਕੇ ਚੌਂਕ ਪਿਆ। ਇਸ ਦਾ ਕੁਝ ਕਾਰਨ ਹੈ, ਇਹ ਕਹਿ ਕੇ ਚੋਹਾਂ ਪਾਸੇ ਵੇਖਣ ਲਗਾ। (ਉਸ ਨੇ ਵੇਖਿਆ ਕਿ) ਹਾਰ ਸ਼ਿੰਗਾਰ ਕਰ ਕੇ ਇਕ ਸੁੰਦਰੀ ਉਥੇ ਪ੍ਰਸੰਨ ਚਿਤ ਖੜੋਤੀ ਹੈ। (ਉਹ) ਧਰਤੀ ਦੀ ਸ਼ਿੰਗਾਰਿਕ ਸਾਮਗ੍ਰੀ ਉਤੇ ਸੁਸ਼ੋਭਿਤ ਹੈ, ਮਾਨੋ ਧਰਤੀ ਦੇ ਸ਼ਿੰਗਾਰ ਦਾ ਸ਼ਿੰਗਾਰ ਬਣੀ ਹੋਈ ਹੋਵੇ।੧੪।

(ਜਿਸ ਦਾ) ਜੋਬਨ ਬਹੁਤ ਸ਼ੋਭਾਸ਼ਾਲੀ ਸੀ, ਉਹ ਇਕ ਇਸਤਰੀ ਜੰਗਲ ਵਿਚ ਖੜੋਤੀ ਸੀ। ਉਸ ਦੇ ਨੈਣ ਨੀਲੇ ਕਮਲਾਂ ਵਾਂਗ ਚਮਕ ਰਹੇ ਸਨ, (ਉਸ ਦੀ) ਖੂਬਸੂਰਤੀ ਨੂੰ ਵੇਖ ਕੇ ਕਾਮ ਦੇਵ ਦਾ ਮਨ ਵੀ ਲਲਚਾਉਂਦਾ ਸੀ। ਚਕਵਾ, ਕਬੂਤਰ, ਚੰਦ੍ਰਮਾ, ਸ਼ੇਰ, ਤੋਤਾ ਅਤੇ ਹਿਰਨ (ਇਸ ਇਸਤਰੀ ਦੇ ਸਾਹਮਣੇ ਦਸੇ) ਕਿਸ ਕੰਮ ਦੇ ਹਨ। ਉਸ ਨੂੰ ਵੇਖਣ ਨਾਲ ਸਭ ਦੇ ਦੁਖ ਦੂਰ ਹੋ ਜਾਂਦੇ ਹਨ। (ਉਸ ਨੂੰ ਵੇਖ ਕੇ) ਹਿਰਦੇ ਵਿਚ ਆਨੰਦ ਪੈਦਾ ਹੋ ਜਾਂਦਾ ਹੈ।੧੫।

ਮੁਨੀ ਨੇ ਉਸ (ਇਸਤਰੀ) ਨੂੰ ਵੇਖ ਕੇ ਆਪਣੇ ਮਨ ਵਿਚ ਇਹ ਵਿਚਾਰ ਕੀਤਾ। ਕੀ ਇਸ ਨੂੰ ਦੇਵਤਾ, ਦੈਂਤ, ਯਕਸ਼, ਨਾਗ, ਨਰ ਦੇਵ ਅਤੇ ਦੇਵ ਵਿਚਾਰਾਂ। ਜਾਂ (ਇਹ) ਕੋਈ ਰਾਜ

ਰਾਜ ਕੁਮਾਰਿ ਬਿਰਾਜਤ ਹੈ ਕੋਊ ਤਾਪਰ ਆਜ ਸਭੈ ਤਨ ਵਾਰੋ।
ਯਾਹੀ ਕੋ ਤੀਰ ਰਹੋ ਦਿਨ ਰੈਨਿ ਕਰੋ ਤਪਸ਼ਯਾ ਬਨ ਬੀਚ ਬਿਹਾਰੋ। ੧੬।

ਜਾਇ ਪ੍ਰਨਾਮ ਕਿਯੋ ਤਿਹ ਕੋ ਸੁਨਿ ਬਾਤ ਕਹੋ ਹਮ ਸੋ ਤੁਮ ਕੋ ਹੈ।
ਦੇਵ ਅਦੇਵਨ ਕੀ ਦੁਹਿਤ ਕਿਯੋ ਰਾਮ ਕੀ ਬਾਮ ਹੁਤੀ ਬਨ ਸੋਹੈ।
ਰਾਜਸਿਰੀ ਕਿਯੋ ਰਾਜ ਕੁਮਾਰਿ ਤੂ ਜਛ ਭੁਜੰਗਨ ਕੋ ਮਨ ਮੋਹੈ।
ਸਾਚ ਉਚਾਰੁ ਸਚੀ ਕਿ ਸਿਵਾ ਕਿ ਤੁਹੀ ਰਤਿ ਹੈ ਪਤਿ ਕੋ ਮਗੁ ਜੋਹੈ। ੧੭।

ਨਾਥ ਸਚੀ ਰਤਿ ਹੋ ਨ ਸਿਵਾ ਨਹਿ ਹੋਗੀ ਨ ਰਾਜ ਕੁਮਾਰ ਕੀ ਜਾਈ।
ਰਾਜਸਿਰੀ ਨਹਿ ਜਛ ਭੁਜੰਗਨਿ ਦੇਵ ਅਦੇਵ ਨਹੀ ਉਪਜਾਈ।
ਰਾਮ ਕੀ ਬਾਮ ਨ ਹੋ ਅਭਿਤੀਸ ਰਿਖੀਸ ਉਦਾਲਕ ਕੀ ਤ੍ਰਿਯ ਜਾਈ।
ਏਕੁ ਜੁਗੀਸ ਸੁਨੇ ਤੁਮਹੂੰ ਤਿਹ ਤੇ ਤੁਮਰੇ ਬਰਬੇ ਕਹ ਆਈ। ੧੮।

ਚੰਚਲ ਨੈਨ ਕਿ ਚੰਚਲਤਾਈ ਸੋ ਟਾਮਨ ਸੋ ਤਿਹ ਕੋ ਕਰਿ ਦੀਨੋ।
ਹਾਵ ਸੁ ਭਾਵ ਦਿਖਾਇ ਘਨੇ ਛਿਨਕੋਕ ਬਿਖੈ ਮੁਨਿ ਜੂ ਬਸਿ ਕੀਨੋ।
ਪਾਗ ਬੰਧਾਇ ਜਟਾਨ ਮੁੰਡਾਇ ਸੁ ਭੂਖਨ ਅੰਗ ਬਨਾਇ ਨਵੀਨੋ।
ਜੀਤਿ ਗੁਲਾਮ ਕਿਯੋ ਅਪਨੋ ਤਿਹ ਤਾਪਸ ਤੇ ਗ੍ਰਿਸਤੀ ਕਰਿ ਲੀਨੋ। ੧੯।

ਤਾਪਸਤਾਈ ਕੋ ਤ੍ਰਯਾਗ ਤਪੀਸ਼੍ਵਰ ਤਾ ਤ੍ਰਿਯ ਪੈ ਚਿਤ ਕੈ ਉਰਝਾਯੋ।
ਪਾਇ ਬ੍ਰੁਤਤਮ ਕੋ ਤਰੁਨੀ ਤਨ ਸੋਕ ਨਿਵਾਰਿ ਅਸੋਕੁਪਜਾਯੋ।
ਭਾਤਿ ਅਨੇਕ ਬਿਹਾਰਤ ਸੁੰਦਰ ਸਾਤ ਸੁਤਾ ਖਟ ਪ੍ਰਤੁਪਜਾਯੋ।
ਤ੍ਰਯਾਗ ਦਯੋ ਬਨ ਕੋ ਬਸਿਬੋ ਪੁਰ ਭੀਤਰ ਕੋ ਬਸਿਯੋ ਮਨ ਭਾਯੋ। ੨੦।

ਏਕ ਮਹਾ ਬਨ ਹੈ ਸੁਨਿ ਹੋ ਮੁਨਿ ਆਜੁ ਚਲੈ ਤਹ ਜਾਇ ਬਿਹਾਰੈ।
ਫੂਲ ਘਨੇ ਫਲ ਰਾਜਤ ਸੁੰਦਰ ਫਲਿ ਰਹੇ ਜਮੁਨਾ ਕੇ ਕਿਨਾਰੈ।
ਤ੍ਰਯਾਗ ਬਿਲੰਬ ਚਲੇ ਤਿਤ ਕੋ ਤੁਮ ਕਾਨਨ ਸੋ ਰਮਨੀਯ ਨਿਹਾਰੈ।
ਕੇਲ ਕਰੈ ਮਿਲਿ ਆਪਸ ਮੈ ਦੋਊ ਕੰਦੁਪ ਕੋ ਸਭ ਦੁਪ ਨਿਵਾਰੈ। ੨੧।

ਕਾਨਨ ਜੋਤਿਕ ਥੇ ਤਿਹ ਦੇਸ ਸਭੈ ਅਭਿਤੇਸ ਕੋ ਬਾਲ ਦਿਖਾਏ।
ਕਾਂਖ ਤੇ ਕੰਕਨ ਕੁੰਡਲ ਕਾਢਿ ਜਰਾਵਕਿ ਜੇਬ ਜਰੇ ਪਹਿਰਾਏ।
ਮੋਹਿ ਰਹਿਯੋ ਤਿਹ ਕੋ ਲਖਿ ਕੈ ਮੁਨਿ ਜੋਗ ਕੈ ਨ੍ਯਾਸ ਸਭੈ ਬਿਸਰਾਏ।
ਕਾਹੂੰ ਪ੍ਰਬੋਧ ਕਿਯੋ ਨਹਿ ਤਾ ਕਹ ਆਪਨ ਹੀ ਗ੍ਰਿਹ ਮੈ ਮੁਨਿ ਆਏ। ੨੨।

ਕੁਮਾਰੀ ਬਿਰਾਜਦੀ ਹੈ ਜਿਸ ਉਤੇ ਅਜ ਸਾਰਾ ਸ਼ਰੀਰ (ਭਾਵ-- ਸਭ ਕੁਝ) ਵਾਰ ਦਿਆਂ।
ਦਿਨ ਰਾਤ ਇਸੇ ਦੇ ਨੇੜੇ ਰਹਾਂ, ਤਪਸਿਆ ਕਰਾਂ ਅਤੇ ਬਨ ਵਿਚ ਵਿਚਰਾਂ।੧੬।

(ਮੁਨੀ ਨੇ ਉਸ ਇਸਤਰੀ ਨੂੰ) ਜਾ ਕੇ ਪੁਨਾਮ ਕੀਤਾ (ਅਤੇ ਕਿਹਾ) ਮੇਰੀ ਗੱਲ ਸੁਣ
ਅਤੇ ਦਸ ਤੂੰ ਕੌਣ ਹੈਂ? ਕੀ ਦੇਵਤਿਆਂ ਜਾਂ ਦੈਤਾਂ ਦੀ ਪੁੱਤਰੀ ਹੈਂ ਜਾਂ ਰਾਮ ਦੀ ਇਸਤਰੀ
(ਸੀਤਾ) ਜੰਗਲ ਵਿਚ ਸੁਸ਼ੋਭਿਤ ਹੈਂ। ਕੀ ਤੂੰ ਰਾਣੀ ਜਾਂ ਰਾਜ ਕੁਮਾਰੀ ਹੈਂ ਜੋ ਯਕਸ਼ਾਂ ਅਤੇ
ਨਾਗਾਂ ਨੂੰ ਵੀ ਮੋਹਣ ਵਾਲੀ ਹੈਂ। ਸਚ ਦਸ ਕਿ ਤੂੰ ਸਚੀ (ਇੰਦ੍ਰਾਣੀ) ਹੈਂ, ਸ਼ਿਵਾ (ਦੁਰਗਾ) ਹੈ,
ਜਾਂ (ਕਾਮ ਦੀ ਪਤਨੀ) ਰਤੀ ਹੈਂ, ਜਾਂ ਆਪਣੇ ਪਤੀ ਦਾ ਰਾਹ ਤਕ ਰਹੀ ਹੈਂ।੧੭।

(ਇਸਤਰੀ ਨੇ ਉੱਤਰ ਦਿੱਤਾ--) ਹੇ ਨਾਥ! ਨ ਮੈਂ ਸਚੀ, ਜਾਂ ਰਤੀ ਜਾਂ ਸ਼ਿਵਾ ਹਾਂ ਅਤੇ
ਨ ਹੀ ਰਾਜ ਕੁਮਾਰ ਦੀ ਪੈਦਾ ਕੀਤੀ ਹੋਈ (ਭਾਵ-- ਰਾਜ ਕੁਮਾਰੀ) ਹਾਂ। ਨ ਮੈਂ ਰਾਣੀ ਹਾਂ
ਅਤੇ ਨ ਹੀ ਯਕਸ਼ਾਂ, ਨਾਗਾਂ, ਦੇਵਤਿਆਂ ਜਾਂ ਦੈਤਾਂ ਦੀ ਪੈਦਾ ਕੀਤੀ ਹੋਈ ਹਾਂ। ਹੇ ਯੋਗੀ। ਨ
ਮੈਂ ਰਾਮ ਦੀ ਇਸਤਰੀ (ਸੀਤਾ) ਹਾਂ; ਮੈਂ ਤਾਂ ਰਿਸ਼ੀ ਉਦਾਲਕ ਦੀ ਇਸਤਰੀ ਦੀ ਪੈਦਾ ਕੀਤੀ
ਹੋਈ ਹਾਂ। (ਮੈਂ) ਇਕ ਤੂੰ ਹੀ ਸ਼੍ਰੇਸ਼ਠ ਯੋਗੀ ਸੁਣਿਆ ਹੈ, ਇਸ ਲਈ ਤੈਨੂੰ ਵਿਆਹੁਣ ਲਈ
ਆਈ ਹਾਂ।੧੮।

ਚੰਚਲ ਨੈਣਾਂ ਦੀ ਚੰਚਲਤਾਈ ਨਾਲ (ਇਸਤਰੀ ਨੇ) ਉਸ ਨੂੰ ਟੂਣਾ ਜਿਹਾ ਕਰ ਦਿੱਤਾ।
ਬਹੁਤ ਹਾਵ ਭਾਵ ਵਿਖਾ ਕੇ ਇਕ ਛਿਣ ਵਿਚ ਹੀ ਮੁਨੀ ਨੂੰ ਵਸ ਵਿਚ ਕਰ ਲਿਆ।
(ਉਸ ਦੀਆਂ) ਜਟਾਵਾਂ ਮੁੰਨ ਕੇ, ਪਗੜੀ ਬੰਨ੍ਹਵਾ ਕੇ ਅਤੇ ਸ਼ਰੀਰ ਉਤੇ ਨਵੇਂ ਜੇਵਰ ਸਜਾ
ਦਿੱਤੇ। ਉਸ ਨੂੰ ਜਿਤ ਕੇ ਆਪਣਾ ਗੁਲਾਮ ਬਣਾ ਲਿਆ ਅਤੇ ਤਪਸਵੀ ਤੋਂ ਗ੍ਰਿਹਸਥੀ
ਕਰ ਦਿੱਤਾ।੧੯।

ਤਪਸਿਆ ਨੂੰ ਤਿਆਗ ਕੇ ਉਹ ਤਪਸਵੀ ਉਸ ਇਸਤਰੀ ਵਿਚ ਆਪਣੇ ਚਿਤ ਨੂੰ ਫਸਾ
ਬੈਠਾ। ਉਸ ਉੱਤਮ ਬ੍ਰਤਧਾਰੀ ਨੂੰ ਪ੍ਰਾਪਤ ਕਰ ਕੇ ਇਸਤਰੀ ਨੇ ਦੁਖ ਨੂੰ ਤਿਆਗ ਕੇ ਆਨੰਦ
ਪੈਦਾ ਕਰ ਲਿਆ। ਉਹ ਸੁੰਦਰ ਅਨੇਕ ਤਰ੍ਹਾਂ ਨਾਲ (ਜੰਗਲ ਵਿਚ) ਵਿਚਰਦੀ ਰਹੀ ਅਤੇ
ਸੱਤ ਲੜਕੀਆਂ ਅਤੇ ਛੇ ਪੁੱਤਰਾਂ ਨੂੰ ਜਨਮ ਦਿੱਤਾ। ਉਸ ਤਪਸਵੀ ਨੇ ਜੰਗਲ ਦਾ ਵਾਸਾ ਛੱਡ
ਕੇ ਸ਼ਹਿਰ ਵਿਚ ਵਸਣ ਦਾ ਮਨ ਬਣਾਇਆ।੨੦।

(ਉਸ ਇਸਤਰੀ ਨੇ ਮੁਨੀ ਨੂੰ ਕਿਹਾ--) ਹੇ ਮੁਨੀ! ਸੁਣੋ! (ਇਥੇ ਨੇੜੇ) ਇਕ ਮਹਾ ਬਨ
ਹੈ, ਅਜ ਚਲ ਕੇ ਉਥੇ ਵਿਹਾਰ ਕਰੀਏ। ਉਥੇ ਬਹੁਤ ਫੁਲ ਅਤੇ ਸੁੰਦਰ ਫਲ ਹਨ, ਜੋ ਜਮਨਾ
ਦੇ ਕੰਢੇ ਉਤੇ ਸੁਭਾਇਮਾਨ ਹਨ। ਬਿਨਾ ਦੇਰ ਕੀਤੇ ਤੁਸੀਂ ਉਥੇ ਚਲੋ, (ਉਹ ਇਸ) ਬਨ ਤੋਂ
ਜ਼ਿਆਦਾ ਸੁੰਦਰ ਦਿਸਦਾ ਹੈ। ਉਥੇ ਅਸੀਂ ਦੋਵੇਂ ਮਿਲ ਕੇ ਕਾਮ-ਕ੍ਰੀੜਾ ਕਰਾਂਗੇ ਅਤੇ ਕਾਮ
ਦੇਵ ਦਾ ਘਮੰਡ ਦੂਰ ਕਰਾਂਗੇ।੨੧।

ਜਿਤਨੇ ਵੀ ਉਸ ਦੇਸ ਵਿਚ ਬਨ ਸਨ, ਉਹ ਸਾਰੇ ਉਸ ਇਸਤਰੀ ਨੇ ਯੋਗੀ ਨੂੰ
ਵਿਖਾਏ। (ਉਸ ਇਸਤਰੀ ਨੇ ਆਪਣੀ) ਪੋਟਲੀ ਵਿਚੋਂ ਕੰਗਣ, ਕੁੰਡਲ ਅਤੇ ਹੋਰ ਜੜਾਉ
ਗਹਿਣੇ ਕਢ ਕੇ (ਯੋਗੀ ਨੂੰ!) ਪਵਾਏ। ਉਨ੍ਹਾਂ ਨੂੰ ਵੇਖ ਕੇ ਮੁਨੀ ਮੋਹਿਆ ਗਿਆ ਅਤੇ ਯੋਗ
ਦੀਆਂ ਸਾਰੀਆਂ ਜੁਗਤਾਂ ਭੁਲ ਗਿਆ। ਉਸ ਨੂੰ ਕਿਸੇ ਨੇ ਗਿਆਨ ਉਪਦੇਸ਼ ਨ ਕੀਤਾ, ਮੁਨੀ
ਆਪਣੇ ਹੀ ਘਰ ਵਿਚ ਆ ਗਿਆ।੨੨।

ਦੋਹਰਾ

ਸਾਤ ਸੁਤਾ ਆਗੇ ਕਰੀ ਤੀਨੁ ਤ੍ਰਿਯਹਿ ਸੁਤ ਲੀਨ।
ਇਕ ਕਾਧੇ ਇਕ ਕਾਖ ਮੈ ਖਸਟਮ ਮੁਨਿ ਸਿਰ ਦੀਨ। ੨੩।

ਤੋਟਕ ਛੰਦ

ਪੁਰ ਮੈ ਰਿਖਿ ਆਇ ਸੁਨੇ ਜਬ ਹੀ। ਜਨ ਪੂਜਨ ਤਾਹਿ ਚਲੇ ਸਭ ਹੀ।
ਚਿਤ ਭਾਤਹਿ ਭਾਤਿ ਅਨੰਦਿਤ ਹੈ। ਬ੍ਰਿਧ ਬਾਲ ਨ ਜ੍ਯਾਨ ਰਹਿਯੋ ਘਰ ਕੈ। ੨੪।

ਸਭ ਹੀ ਕਰ ਕੁੰਕਮ ਫੂਲ ਲੀਏ। ਮੁਨਿ ਉਪਰ ਵਾਰਿ ਕੈ ਡਾਰਿ ਦੀਏ।
ਲਖਿ ਕੈ ਤਿਨ ਕੋ ਰਿਖਿ ਯੋ ਹਰਖਿਯੋ। ਤਬ ਹੀ ਘਨ ਸਾਵਨ ਜ੍ਯੋ ਬਰਖਿਯੋ। ੨੫।

ਦੋਹਰਾ

ਬਰਖਿਯੋ ਤਹਾ ਅਸੇਖ ਜਲ ਹਰਖੇ ਲੋਕ ਅਪਾਰ।
ਭਯੋ ਸੁਕਾਲ ਦੁਕਾਲ ਤੇ ਐਸੇ ਚਰਿਤ ਨਿਹਾਰਿ। ੨੬।

ਤੋਟਕ ਛੰਦ

ਘਨ ਜ੍ਯੋ ਬਰਖਿਯੋ ਸੁ ਘਨੋ ਤਹ ਆਈ। ਪੁਨਿ ਲੋਕਨ ਕੇ ਉਪਜੀ ਦੁਚਿਤਾਈ।
ਜਬ ਲੋ ਗ੍ਰਿਹ ਤੇ ਰਿਖਿ ਰਾਜ ਨ ਜੈਹੈ। ਤਬ ਲੋ ਗਿਰਿ ਗਾਵ ਬਰਾਬਰਿ ਹੈਹੈ। ੨੭।

ਤਬ ਹੀ ਤਿਹ ਪਾਤ੍ਰਹਿ ਬੋਲਿ ਲਿਯੋ। ਨਿਜੁ ਆਧਿਕ ਦੇਸ ਬਟਾਇ ਦਿਯੋ।
ਪੁਨਿ ਤਾਹਿ ਕਹਿਯੋ ਰਿਖਿ ਕੋ ਤੁਮ ਟਾਰੋ। ਪੁਰ ਬਾਸਿਨ ਕੋ ਸਭ ਸੋਕ ਨਿਵਾਰੋ। ੨੮।

ਸਵੈਯਾ

ਬੈਸ ਬਿਤੀ ਬਸਿ ਬਾਮਹੁ ਕੇ ਬਿਸੁਨਾਥ ਕਹੂੰ ਹਿਯ ਮੈ ਨ ਸਰਿਯੋ।
ਬਿਸੰਭਾਰ ਭਯੋ ਬਰਰਾਤ ਕਹਾ ਬਿਨੁ ਬੇਦ ਕੇ ਬਾਦਿ ਬਿਬਾਦਿ ਬਰਿਯੋ।
ਬਹਿ ਕੈ ਬਲੁ ਕੈ ਬਿਝੁ ਕੈ ਉਝ ਕੈ ਤੁਹਿ ਕਾਲ ਕੇ ਖੁਯਾਲ ਕਹਾ ਬਿਸਰਿਯੋ।
ਬਨਿ ਕੈ ਤਨਿ ਕੈ ਬਿਹਰੋ ਪੁਰ ਮੈ ਜੜ ਲਾਜਹਿ ਲਾਜ ਕੁਕਾਜ ਕਰਿਯੋ। ੨੯।

ਦੋਹਰਾ

ਬਚਨ ਸੁਨਤ ਐਸੇ ਮੁਨਿਜ ਮਨ ਮੈ ਕਿਯੋ ਬਿਚਾਰ।
ਤੁਰਤ ਬਨਹਿ ਪੁਰਿ ਛੋਰਿ ਕੈ ਉਠਿ ਭਾਜਿਯੋ ਬਿਸੰਭਾਰ। ੩੦।
ਪ੍ਰਿਥਮ ਆਨਿ ਕਾਵਿਯੋ ਰਿਖਹਿ ਮੇਘ ਲਯੋ ਬਰਖਾਇ।
ਅਰਧ ਰਾਜ ਤਿਹ ਨ੍ਰਿਪਤਿ ਕੋ ਲੀਨੋ ਆਪੁ ਬਟਾਇ। ੩੧।
ਸਤ ਟਾਰਿਯੋ ਤਿਹ ਮੁਨਿਜ ਕੋ ਅਰਧ ਦੇਸ ਕੋ ਪਾਇ।
ਭਾਤਿ ਭਾਤਿ ਕੇ ਸੁਖ ਕਰੇ ਹ੍ਰਿਦੈ ਹਰਖ ਉਪਜਾਇ। ੩੨। ੧।

ਇਤਿ ਸ੍ਰੀ ਚਰਿਤ੍ਰ ਪ੍ਰਭਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਦਸ ਚਤੁਰ ਸਮਾਪਤਮ
ਸਤੁ ਸੁਭਮ ਸਤੁ। ੧੧੪। ੨੨੩੯। ਅਫਸ਼ੀ।

ਦੌਹਰਾ

ਉਨ੍ਹਾਂ ਨੇ ਸੱਤ ਧੀਆਂ ਨੂੰ ਅਗੇ ਕਰ ਲਿਆ ਅਤੇ ਤਿੰਨ ਪੁੱਤਰਾਂ ਨੂੰ ਇਸਤਰੀ ਨੇ ਸੰਭਾਲ ਲਿਆ। (ਬਾਕੀ ਤਿੰਨ ਪੁੱਤਰਾਂ ਵਿਚੋਂ) ਇਕ ਮੋਢੇ ਉਤੇ, ਇਕ ਕੁਛੜ ਅਤੇ ਛੇਵਾਂ ਮੁਨੀ ਨੇ ਸਿਰ ਉਤੇ ਬਿਠਾ ਦਿੱਤਾ। ੨੩।

ਤੌਟਕ ਛੰਦ

ਨਗਰ ਵਿਚ ਜਦ ਲੋਕਾਂ ਨੇ ਰਿਸ਼ੀ ਦਾ ਆਣਾ ਸੁਣਿਆ ਤਾਂ ਸਭ ਲੋਕ ਉਸ ਦੀ ਪੂਜਾ ਕਰਨ ਲਈ ਤੁਰ ਪਏ। ਸਾਰਿਆਂ ਦੇ ਚਿਤ ਭਾਂਤ ਭਾਂਤ ਨਾਲ ਆਨੰਦਿਤ ਹਨ ਅਤੇ ਬਿਰਧ, ਬਾਲ, ਜਵਾਨ ਕੋਈ ਵੀ ਘਰ ਨਹੀਂ ਰਿਹਾ। ੨੪।

ਸਭ ਨੇ ਹੱਥ ਵਿਚ ਕੇਸਰ ਦੇ ਫੁਲ ਲਏ ਹੋਏ ਹਨ (ਜੋ ਉਨ੍ਹਾਂ ਨੇ) ਮੁਨੀ ਉਤੇ ਵਾਰ ਸੁਟੇ ਹਨ। ਉਨ੍ਹਾਂ ਨੂੰ ਵੇਖ ਕੇ ਰਿਸ਼ੀ ਇਸ ਤਰ੍ਹਾਂ ਪ੍ਰਸੰਨ ਹੋਇਆ ਅਤੇ ਤਦੋਂ ਸਾਵਣ ਵਰਗੇ ਬਦਲ ਵਰ੍ਹਨ ਲਗ ਗਏ। ੨੫।

ਦੌਹਰਾ

ਉਥੇ ਬਹੁਤ ਅਧਿਕ ਮੀਂਹ ਪਿਆ ਅਤੇ ਲੋਕੀਂ ਬਹੁਤ ਪ੍ਰਸੰਨ ਹੋਏ। ਅਜਿਹਾ ਚਰਿਤ੍ਰ ਵੇਖ ਕੇ ਕਾਲ ਤੋਂ ਸੁਕਾਲ ਹੋ ਗਿਆ। ੨੬।

ਤੌਟਕ ਛੰਦ

(ਉਥੇ) ਬਦਲ ਜਿਉਂ ਹੀ ਬਹੁਤ ਅਧਿਕ ਵਰ੍ਹਿਆ (ਤਾਂ ਹਰ ਪਾਸੇ ਜਲ ਹੀ ਜਲ) ਹੋ ਗਿਆ। ਫਿਰ ਲੋਕਾਂ ਦੇ ਮਨ ਵਿਚ ਦੁਬਿਧਾ ਪੈਦਾ ਹੋ ਗਈ। ਜਦ ਤਕ (ਨਗਰ ਦੇ) ਘਰ ਤੋਂ ਰਿਸ਼ੀ-ਰਾਜ ਨਹੀਂ ਜਾਂਦੇ, ਤਦ ਤਕ ਪਿੰਡ ਡਿਗ ਕੇ ਬਰਾਬਰ ਹੋ ਜਾਵੇਗਾ। ੨੭।

(ਰਾਜੇ ਨੇ) ਤਦ ਉਸ ਇਸਤਰੀ ਨੂੰ ਬੁਲਾ ਲਿਆ ਅਤੇ ਉਸ ਨੂੰ ਅੱਧਾ ਰਾਜ ਵੰਡ ਦਿੱਤਾ। ਫਿਰ ਉਸ ਨੂੰ ਕਿਹਾ ਕਿ ਰਿਸ਼ੀ ਨੂੰ (ਇਥੋਂ) ਲੈ ਜਾਓ ਅਤੇ ਨਗਰ ਵਾਸੀਆਂ ਦੇ ਸਭ ਦੁਖ ਦੂਰ ਕਰੋ। ੨੮।

ਸਵੈਯਾ

(ਤਦ ਇਸਤਰੀ ਮੁਨੀ ਨੂੰ ਸੰਬੋਧਿਤ ਹੋਈ ਕਿ) ਇਸਤਰੀ ਦੇ ਵਸ ਪਿਆਂ ਸਾਰੀ ਉਮਰ ਗੁਜ਼ਾਰ ਦਿੱਤੀ, ਪਰ ਕਦੇ ਪਰਮਾਤਮਾ ਦੇ ਨਾਮ ਦਾ ਸਿਮਰਨ ਨਹੀਂ ਕੀਤਾ। (ਤੂੰ) ਬੇਸੁਧ ਹੋ ਗਿਆ ਹੈਂ। ਵੇਦ ਦੇ ਵਾਦ ਵਿਵਾਦ ਨੂੰ ਛੱਡ ਕੇ ਤੂੰ ਬਰਤਾਉਂਦਾ ਫਿਰਦਾ ਹੈਂ। (ਸੰਸਾਰਿਕਤਾ ਵਿਚ) ਵਹਿ ਕੇ, (ਵਾਸਨਾਵਾਂ ਵਿਚ) ਸੜ ਕੇ, (ਪਰਮਾਤਮਾ ਤੋਂ) ਵਿਛੜ ਕੇ ਅਤੇ (ਕਰਤੱਵ ਪਥ ਤੋਂ) ਉਖੜ ਕੇ, ਤੂੰ ਕਾਲ ਦਾ ਖਿਆਲ ਕਿਉਂ ਭੁਲਾ ਦਿੱਤਾ ਹੈ। ਤੂੰ ਬਣ ਠਣ ਕੇ, ਨਗਰ ਵਿਚ ਘੁੰਮ ਰਿਹਾ ਹੈਂ। ਹੇ ਮੂਰਖ! ਲਾਜ ਛੱਡ ਕੇ ਬਹੁਤ ਮਾੜਾ ਕੰਮ ਕੀਤਾ ਹੈ। ੨੯।

ਦੌਹਰਾ

ਇਸ ਤਰ੍ਹਾਂ ਦੇ ਬੋਲ ਸੁਣ ਕੇ ਮੁਨੀ ਨੇ ਮਨ ਵਿਚ ਵਿਚਾਰ ਕੀਤਾ। ਤੁਰਤ ਬੇਸੁਧ ਹੋ ਕੇ ਨਗਰ ਨੂੰ ਛੱਡ ਦਿੱਤਾ ਅਤੇ ਬਨ ਵਲ ਉਠ ਭਜਿਆ। ੩੦। ਪਹਿਲਾਂ ਰਿਸ਼ੀ ਨੂੰ ਜੰਗਲ ਵਿਚੋਂ ਕਢ ਲਿਆਉਂਦਾ, (ਫਿਰ) ਬਦਲਾਂ ਤੋਂ ਬਰਖਾ ਕਰਵਾ ਲਈ ਅਤੇ ਉਸ ਰਾਜੇ ਤੋਂ ਅਧਾ ਰਾਜ ਵੰਡਵਾ ਲਿਆ। ੩੧। ਉਸ ਮੁਨੀ ਦਾ ਸੱਤ ਭੰਗ ਕੀਤਾ ਅਤੇ ਅੱਧਾ ਦੇਸ਼ ਪ੍ਰਾਪਤ ਕਰ ਲਿਆ। (ਫਿਰ) ਹਿਰਦੇ ਵਿਚ ਆਨੰਦ ਵਧਾ ਕੇ ਭਾਂਤ ਭਾਂਤ ਦੇ ਸੁਖ ਮਾਣੇ। ੩੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਚੌਦਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੧੪। ੨੨੩੯। ਚਲਦਾ।

ਦੋਹਰਾ

ਰਿਖੀ ਗੋਤਮ ਬਨ ਮੈ ਬਸੈ ਤਾਹਿ ਅਹਿਲ੍ਯਾ ਤ੍ਰਿਯ।
ਮਨਸਾ ਬਾਚਾ ਕਰਮਨਾ ਬਸਿ ਕਰਿ ਰਾਖਿਯੋ ਪੀਯ। ੧।
ਸੁਰੀ ਆਸੁਰੀ ਕਿੰਨ੍ਹਨੀ ਤਾ ਸਮ ਔਰ ਨ ਕੋਇ।
ਰੂਪਵਤੀ ਤ੍ਰੈ ਲੋਕ ਮੈ ਤਾ ਸੀ ਅਉਰ ਨ ਹੋਇ। ੨।

ਸਿਵਾ ਸਚੀ ਸੀਤਾ ਸਤੀ ਤਾ ਕੋ ਰੂਪ ਨਿਹਾਰਿ।
ਰਹਤ ਨਾਰਿ ਨਿਹੁਰਾਇ ਕਰਿ ਨਿਜ ਘਟਿ ਰੂਪ ਬਿਚਾਰਿ। ੩।
ਗੋਤਮ ਰਿਖਿ ਕੇ ਦੇਵ ਸਭ ਗਏ ਕੋਨਹੂੰ ਕਾਜ।
ਰੂਪ ਅਹਿਲ੍ਯਾ ਕੋ ਨਿਰਖਿ ਰੀਝਿ ਰਹਿਯੋ ਸੁਰ ਰਾਜ। ੪।

ਅਤਿਲ

ਬਾਸਵ ਕੀ ਛਬਿ ਹੋਰਿ ਤਿਯਾ ਹੂ ਬਸਿ ਭਈ।
ਬਿਰਹ ਸਮੁੰਦ ਕੇ ਬੀਚ ਬੂਡਿ ਸਭ ਹੀ ਗਈ।
ਤੀਨ ਲੋਕ ਕੋ ਨਾਥ ਜੁ ਭੇਟਨ ਪਾਇਯੈ।
ਹੋ ਜੋਬਨ ਜੜ ਮੁਨਿ ਤੀਰ ਨ ਬ੍ਰਿਥਾ ਗਵਾਇਯੈ। ੫।

ਦੋਹਰਾ

ਤਬ ਅਬਲਾ ਸੁਰ ਰਾਜ ਕੇ ਮੋਹੀ ਰੂਪ ਨਿਹਾਰਿ।
ਹਰ ਅਰਿ ਸਰ ਤਾ ਕੋ ਹਨ੍ਯੋ ਘਾਯਲਿ ਭਈ ਸੁਮਾਰ। ੬।

ਚੌਪਈ

ਕੋਨ ਉਪਾਇ ਸੁਰੇਸਹਿ ਪੈਯੈ। ਪਠੈ ਸਹਚਰੀ ਤਾਹਿ ਬੁਲੈਯੈ।
ਏਕ ਰੈਨਿ ਜੋ ਭੇਟਨ ਪਾਊ। ਤਾ ਪਰ ਸੁਨੋ ਸਖੀ ਬਲਿ ਜਾਊ। ੭।

ਦੋਹਰਾ

ਜੋਗਨੇਸੁਰੀ ਸਹਚਰੀ ਸੋ ਤਿਨ ਲਈ ਬੁਲਾਇ।
ਸਕਲ ਭੇਦ ਸਮੁਝਾਇ ਕੈ ਹਰਿ ਪ੍ਰਤਿ ਦਈ ਪਠਾਇ। ੮।
ਜਾਇ ਕਹਿਯੋ ਸੁਰ ਰਾਜ ਸੋ ਭੇਦ ਸਖੀ ਸਮਝਾਇ।
ਸੁਨਤ ਅਹਿਲ੍ਯਾ ਕੀ ਬ੍ਰਿਥਾ ਰੀਝਿ ਰਹਿਯੋ ਸੁਰ ਰਾਇ। ੯।

ਸਵੈਯਾ

ਬਾਲਿ ਗਿਰੀ ਬਿਸੰਭਾਰ ਸੁਨੋ ਹਰਿ ਭਾਲ ਬਿਖੈ ਬਿੰਦਿਯੋ ਨ ਦਿਯੋ ਹੈ।
ਟਾਮਨ ਸੋ ਕੇਹੂੰ ਤਾਹਿ ਕਰਿਯੋ ਜਿਨ ਆਜੁ ਲਗੇ ਨ ਸਿੰਗਾਰ ਕਿਯੋ ਹੈ।
ਬੀਰੀ ਚਬਾਇ ਸਕੈ ਨ ਸਖੀ ਪਰ ਪਾਇ ਰਹੀ ਨਹਿ ਪਾਨਿ ਪਿਯੋ ਹੈ।
ਬੇਗਿ ਚਲੋ ਬਨਿ ਬੈਠੇ ਕਹਾ ਮਨ ਮਾਨਨਿ ਕੋ ਮਨੋ ਮੋਹਿ ਲਿਯੋ ਹੈ। ੧੦।

ਦੋਹਰਾ

ਗੋਤਮ ਰਿਸ਼ੀ ਬਨ ਵਿਚ ਰਹਿੰਦਾ ਸੀ। ਉਸ ਦੀ ਅਹਿਲਿਆ ਨਾਂ ਦੀ ਇਸਤਰੀ ਸੀ। ਮਨ, ਬਚਨ ਅਤੇ ਕਰਮ ਕਰ ਕੇ (ਉਸ ਨੇ ਆਪਣੇ) ਪਤੀ ਨੂੰ ਵਸ ਵਿਚ ਕਰ ਰਖਿਆ ਸੀ।੧।

ਦੇਵ-ਇਸਤਰੀਆਂ, ਦੈਂਤ - ਇਸਤਰੀਆਂ ਅਤੇ ਕਿੰਨਰ-ਇਸਤਰੀਆਂ ਵਿਚੋਂ ਹੋਰ ਕੋਈ ਵੀ ਉਸ ਦੇ ਬਰਾਬਰ ਨਹੀਂ ਸੀ। ਤਿੰਨਾਂ ਲੋਕਾਂ ਵਿਚ ਉਸ ਵਰਗੀ ਰੂਪਵਾਨ ਕੋਈ ਹੋਰ ਨਹੀਂ ਸੀ।੨।

ਪਾਰਬਤੀ, ਸਚੀ (ਇੰਦ੍ਰਾਣੀ), ਸੀਤਾ ਅਤੇ ਸਤੀ ਉਸ ਦਾ ਰੂਪ ਵੇਖ ਕੇ ਅਤੇ ਆਪਣੇ ਰੂਪ ਨੂੰ ਘਟ ਸਮਝ ਕੇ ਗਰਦਨ ਝੁਕਾ ਦਿੰਦੀਆਂ ਸਨ।੩।

ਕਿਸੇ ਕੰਮ ਲਈ ਸਾਰੇ ਦੇਵਤੇ ਗੋਤਮ ਰਿਸ਼ੀ ਦੇ (ਘਰ) ਗਏ। ਅਹਿਲਿਆ ਦੇ ਰੂਪ ਨੂੰ ਵੇਖ ਕੇ ਇੰਦਰ ('ਸੁਰ ਰਾਜ') ਮੋਹਿਤ ਹੋ ਗਿਆ।੪।

ਅਤਿਲ

ਇੰਦਰ ਦੀ ਛੁਬੀ ਨੂੰ ਵੇਖ ਕੇ ਇਸਤਰੀ (ਅਹਿਲਿਆ) ਵੀ ਉਸ ਦੇ ਵਸ ਵਿਚ ਹੋ ਗਈ। (ਉਹ) ਬਿਰਹੇ ਦੇ ਸਮੁੰਦਰ ਵਿਚ ਸਾਰੀ ਡੁਬ ਗਈ (ਅਤੇ ਸੋਚਣ ਲਗੀ ਕਿ) ਜੇ ਮੈਂ ਤਿੰਨਾਂ ਲੋਕਾਂ ਦੇ ਸੁਆਮੀ (ਇੰਦਰ) ਨੂੰ ਪ੍ਰਾਪਤ ਕਰ ਲਵਾਂ, ਤਾਂ (ਇਸ) ਮੂਰਖ ਮੁਨੀ ਕੋਲ ਰਹਿ ਕੇ ਵਿਅਰਥ ਵਿਚ ਜੋਬਨ ਨੂੰ ਨ ਗੰਵਾਵਾਂ।੫।

ਦੋਹਰਾ

ਤਦ (ਉਹ) ਅਬਲਾ (ਅਹਿਲਿਆ) ਇੰਦਰ ਦਾ ਰੂਪ ਵੇਖ ਕੇ ਮੋਹਿਤ ਹੋ ਗਈ। ਸ਼ਿਵ ਦੇ ਵੈਰੀ (ਕਾਮ ਦੇਵ) ਨੇ ਉਸ ਨੂੰ ਤੀਰ ਮਾਰ ਕੇ ਬਹੁਤ ਘਾਇਲ ਕਰ ਦਿੱਤਾ।੬।

ਚੌਪਈ

(ਸੋਚਣ ਲਗੀ ਕਿ) ਕਿਹੜੇ ਉਪਾ ਨਾਲ ਇੰਦਰ ਨੂੰ ਪ੍ਰਾਪਤ ਕੀਤਾ ਜਾਏ। ਸਹੇਲੀ ਭੇਜ ਕੇ ਉਸ ਨੂੰ ਬੁਲਾਵਾਂ। ਹੇ ਸਖੀ! ਸੁਣ, ਜੇ ਇਕ ਰਾਤ ਉਸ ਨਾਲ ਸੰਯੋਗ ਹੋ ਜਾਏ, ਤਾਂ ਮੈਂ ਉਸ ਤੋਂ ਨਿਛਾਵਰ ਹੋ ਜਾਵਾਂ।੭।

ਦੋਹਰਾ

ਜੇਗਨੇਸੁਰੀ ਨਾਂ ਦੀ ਸਹੇਲੀ ਨੂੰ ਉਸ ਨੇ ਬੁਲਾਇਆ। (ਉਸ ਨੂੰ) ਸਾਰਾ ਭੇਦ ਦਸ ਕੇ ਇੰਦਰ ਕੋਲ ਭੇਜ ਦਿੱਤੀ।੮। ਸਖੀ ਨੇ ਜਾ ਕੇ ਇੰਦਰ ਨੂੰ ਸਾਰਾ ਭੇਦ ਸਮਝਾ ਕੇ ਕਹਿ ਦਿੱਤਾ। ਅਹਿਲਿਆ ਦੀ ਗੱਲ ਸੁਣ ਕੇ ਇੰਦਰ ਬਹੁਤ ਪ੍ਰਸੰਨ ਹੋਇਆ।੯।

ਸਵੈਯਾ

ਹੇ ਇੰਦਰ! ਸੁਣੋ, ਅਹਿਲਿਆ ਬੇਸੁਧ ਹੋ ਕੇ ਡਿਗ ਪਈ ਹੈ ਅਤੇ ਮੱਥੇ ਉਤੇ ਬਿੰਦੀ ਤਕ ਨਹੀਂ ਲਗਾਈ ਹੈ। ਉਸ ਨੂੰ ਕਿਸੇ ਨੇ ਟੂਣਾ ਕਰ ਦਿੱਤਾ ਹੈ ਅਤੇ ਅਜ ਸ਼ਿੰਗਾਰ ਤਕ ਨਹੀਂ ਕੀਤਾ ਹੈ। (ਉਹ) ਪਾਨ ਵੀ ਨਹੀਂ ਚਬਾ ਸਕਦੀ, ਸਖੀ ਦੇ ਪੈਰੀਂ ਪੈਂਦੀ ਹੈ, ਅਤੇ (ਉਸ ਨੇ) ਪਾਣੀ ਤਕ ਨਹੀਂ ਪੀਤਾ ਹੈ। ਜਲਦੀ ਚਲੋ, (ਇਥੇ) ਬਣ ਕੇ ਬੈਠੋ ਹੋ, (ਤੁਸੀਂ) ਉਸ ਮਾਣ ਮਤੀ ਦਾ ਮਨ ਮੋਹ ਲਿਆ ਹੈ।੧੦।

ਕ੍ਰੋਰਿ ਕ੍ਰਲਾਪ ਕਰੈ ਕਮਲਾਛਣਿ ਦ੍ਰਯੋਸ ਨਿਸਾ ਕਬਹੂੰ ਨਹਿ ਸੋਵੈ।
 ਸਾਂਪਿਨ ਜ੍ਯੋ ਸਸਕੈ ਛਿਤ ਉਪਰ ਲੋਕ ਕੀ ਲਾਜ ਸਭੈ ਹਠਿ ਖੋਵੈ।
 ਹਾਰ ਸਿੰਗਾਰ ਧਰੈ ਨਹਿ ਸੁੰਦਰਿ ਆਂਸੂਨ ਸੋ ਸਸਿ ਆਨਨ ਧੋਵੈ।
 ਬੇਗਿ ਚਲੋ ਬਨਿ ਬੈਠੇ ਕਹਾ ਤਵ ਮਾਰਗਿ ਕੋ ਮੁਨਿ ਮਾਨਿਨ ਜੋਵੈ। ੧੧।

ਬਾਤ ਤਪੀਸ੍ਵਰਨਿ ਕੀ ਸੁਨਿ ਬਾਸਵ ਬੇਗਿ ਚਲਿਯੋ ਜਹਾ ਬਾਲ ਬਿਹਾਰੈ।
 ਬੀਰੀ ਚਬਾਇ ਸੁ ਬੇਖ ਬਨਾਇ ਸੁ ਬਾਰਹਿ ਬਾਰ ਸਿੰਗਾਰ ਸਵਾਰੈ।
 ਘਾਤ ਪਛਾਨਿ ਚਲਿਯੋ ਤਿਤ ਕੋ ਮੁਨਿ ਸ੍ਰਾਪ ਕੇ ਤਾਪ ਝੁਕੈ ਝਿਝਕਾਰੈ।
 ਜਾਇ ਸਕੈ ਹਟਿਹੂੰ ਨ ਰਹੈ ਮਤਵਾਰੇ ਕੀ ਭਾਤਿ ਡਿਗੈ ਡਗ ਡਾਰੈ। ੧੨।

ਬੇਗਿ ਮਿਲੋ ਮਨ ਭਾਵਿਤ ਭਾਵਨਿ ਪ੍ਰਯਾਰੇ ਜੂ ਆਜੁ ਤਿਹਾਰੇ ਭਏ ਹੈਂ।
 ਭੇਟਨ ਕੋ ਮਹਿਰਾਜ ਸਮੈ ਮੁਨਿ ਰਾਜ ਧਿਯਾਨ ਮੋ ਆਜੁ ਗਏ ਹੈਂ।
 ਮੀਤ ਅਲਿੰਗਨ ਚੁੰਬਨ ਆਸਨ ਭਾਤਿ ਅਨੇਕਨ ਆਨਿ ਲਏ ਹੈਂ।
 ਮੋਦ ਬਢਿਯੋ ਮਨ ਭਾਮਨਿ ਕੇ ਮੁਨਿ ਜਾ ਚਿਤ ਤੇ ਬਿਸਰਾਇ ਦਏ ਹੈਂ। ੧੩।

ਦੋਹਰਾ

ਬਨ੍ਯੋ ਠਨ੍ਯੋ ਸੁੰਦਰ ਘਨੋ ਤੀਨਿ ਲੋਕ ਕੋ ਰਾਇ।
 ਬਾਸਵ ਸੋ ਪਤਿ ਪਾਇ ਤ੍ਰਿਯ ਮੁਨਿਹਿ ਦਯੋ ਬਿਸਰਾਇ। ੧੪।

ਸਵੈਯਾ

ਸ਼੍ਰੋਨਨ ਮੋ ਖਰਕੋ ਸੁਨਿ ਕੈ ਤਬ ਹੀ ਮੁਨਿ ਨਾਯਕ ਚੋਕਿ ਪਰਿਯੋ ਹੈ।
 ਧਿਯਾਨ ਦਿਯੋ ਤਜਿ ਕੇ ਸਭ ਹੀ ਤਬ ਹੀ ਰਿਸ ਕੇ ਤਨ ਸਾਥ ਜਰਿਯੋ ਹੈ।
 ਧਾਮ ਕੀ ਓਰ ਚਲਿਯੋ ਉਠਿ ਕੈ ਸੁਰ ਰਾਜ ਲਖਿਯੋ ਤਰ ਖਾਟ ਦੁਰਿਯੋ ਹੈ।
 ਚੋਕਿ ਰਹਿਯੋ ਚਿਤ ਮਾਝ ਕਹਿਯੋ ਯਹ ਕਾਹੂੰ ਨਿਲਾਜ ਕੁਕਾਜ ਕਰਿਯੋ ਹੈ। ੧੫।

ਦੋਹਰਾ

ਰਿਖਿ ਗੋਤਮ ਰਿਸਿ ਕੈ ਕਹਿਯੋ ਕੋ ਆਯੋ ਇਹ ਧਾਮ।
 ਤਬ ਤਿਹ ਅਸ ਉਤਰ ਦਿਯੋ ਰਿਖਹਿ ਬਿਹਸਿ ਕਰਿ ਬਾਮ। ੧੬।

ਚੌਪਈ

ਮਾਂਜਾਰ ਇਹ ਠਾ ਇਕ ਆਯੋ। ਤਮੁ ਕੋ ਹੋਰਿ ਅਧਿਕ ਡਰ ਪਾਯੋ।
 ਚਿਤ ਅਤਿ ਤ੍ਰਸਤ ਖਾਟ ਤਰ ਦੁਰਿਯੋ। ਮੈ ਮੁਨਿ ਜੂ ਤੁਹਿ ਸਾਚੁ ਉਚਰਿਯੋ। ੧੭।

ਤੋਟਕ ਛੰਦ

ਮੁਨਿ ਰਾਜ ਕਛੁ ਨਹਿ ਭੇਦ ਲਹਿਯੋ। ਤ੍ਰਿਯ ਜੋ ਕਿਯ ਸੋ ਪਤਿ ਸਾਥ ਕਹਿਯੋ।
 ਮਾਂਜਾਰ ਦੁਰਿਯੋ ਇਹ ਖਾਟ ਤਰੈ। ਜਨੁ ਬਾਸਵ ਕੀ ਸਭ ਸੋਭ ਧਰੈ। ੧੮।

(ਉਹ) ਕਮਲ ਨੈਣੀ ਕਰੋੜਾਂ ਤਰ੍ਹਾਂ ਦੇ ਵਿਰਲਾਪ ਕਰਦੀ ਹੈ। ਦਿਨ ਅਤੇ ਰਾਤ ਵਿਚ ਕਦੇ ਵੀ ਸੌਂਦੀ ਨਹੀਂ ਹੈ। ਧਰਤੀ ਉਤੇ ਪਈ ਹੋਈ ਸੱਪਣੀ ਵਾਂਗ ਸਿਸਕਦੀ ਹੈ ਅਤੇ ਲੋਕ ਲਾਜ ਨੂੰ ਹਠ ਪੂਰਵਕ ਖਤਮ ਕਰ ਦਿੱਤਾ ਹੈ। ਉਹ ਸੁੰਦਰੀ ਹਾਰ ਸ਼ਿੰਗਾਰ ਨਹੀਂ ਕਰਦੀ ਅਤੇ ਹੰਝੂਆਂ ਨਾਲ ਆਪਣਾ ਚੰਦ੍ਰਮਾ ਵਰਗਾ ਮੁਖ ਧੋਂਦੀ ਹੈ। ਜਲਦੀ ਚਲੇ, (ਇਥੇ) ਕਿਉਂ ਬਣ ਕੇ ਬੈਠੇ ਹੋ, ਤੁਹਾਡੇ ਰਸਤੇ ਨੂੰ ਮੁਨੀ ਦੀ ਇਸਤਰੀ ਵੇਖ ਰਹੀ ਹੈ। ੧੧।

ਉਸ ਤਪਸਵੀ ਇਸਤਰੀ ਦੀ ਗੱਲ ਸੁਣ ਕੇ ਇੰਦਰ ਉਸ ਪਾਸੇ ਵਲ ਚਲ ਪਿਆ ਜਿਥੇ ਇਸਤਰੀ ਵਿਚਰ ਰਹੀ ਸੀ। (ਇੰਦਰ ਦੀ ਆਮਦ ਦੀ ਗੱਲ ਸੁਣ ਕੇ) ਪਾਨ ਚਬਾ ਕੇ ਅਤੇ ਸਰੂਪ ਸੰਵਾਰ ਕੇ ਬਾਰ ਬਾਰ ਸ਼ਿੰਗਾਰ ਕਰਦੀ ਹੈ। (ਇੰਦਰ) ਮੌਕਾ ਤਾੜ ਕੇ ਮੁਨੀ ਦੇ ਸ਼ਾਪ ਤੋਂ ਡਰਦਾ, ਸੰਕੋਚਦਾ ਅਤੇ ਸੁਕੜਦਾ ਹੋਇਆ ਉਧਰ ਨੂੰ ਚਲ ਪਿਆ। ਉਹ ਨ ਉਥੇ ਜਾ ਸਕਦਾ ਹੈ, ਨ ਰਹਿ ਸਕਦਾ ਹੈ, ਮਤਵਾਲੇ ਵਾਂਗ ਡਿਗਡੋਲੇ ਖਾਂਦਾ ਤੁਰ ਰਿਹਾ ਹੈ। ੧੨।

(ਸਖੀ ਨੇ ਕਿਹਾ--) ਹੇ ਪਿਆਰੇ! ਮਨ ਭਾਉਂਦੀ ਪ੍ਰੇਮਿਕਾ ਨੂੰ ਜਲਦੀ ਮਿਲੋ, ਅਜ ਅਸੀਂ ਤੁਹਾਡੇ ਹੋ ਗਏ ਹਾਂ। ਹੇ ਮਹਾਰਾਜ! ਮਿਲਣ ਦੇ ਸਮੇਂ ਮੁਨੀ ਰਾਜ ਧਿਆਨ ਲਗਾਉਣ ਲਈ ਬਾਹਰ ਚਲੇ ਗਏ ਹਨ। ਮਿਤਰ ਨੇ ਆ ਕੇ ਅਨੇਕ ਤਰ੍ਹਾਂ ਦੇ ਚੁੰਬਨ, ਆਸਨ ਅਤੇ ਆਲਿੰਗਨ ਕੀਤੇ ਹਨ। (ਇਸ ਸੰਯੋਗ ਨਾਲ) ਪ੍ਰੇਮਿਕਾ (ਅਹਿਲਿਆ) ਦਾ ਮਨ ਬਹੁਤ ਆਨੰਦਿਤ ਹੋਇਆ ਅਤੇ ਉਸ ਨੇ ਮੁਨੀ ਨੂੰ ਮਨ ਤੋਂ ਵਿਸਾਰ ਦਿੱਤਾ। ੧੩।

ਦੌਹਰਾ

ਬਹੁਤ ਬਣੇ ਠਣੇ ਸੁੰਦਰ ਤਿੰਨ ਲੋਕਾਂ ਦੇ ਸੁਆਮੀ ਇੰਦਰ ('ਬਾਸਵ') ਨੂੰ ਪਤੀ ਵਜੋਂ ਪ੍ਰਾਪਤ ਕਰ ਕੇ ਇਸਤਰੀ ਨੇ ਮੁਨੀ ਨੂੰ ਮਨੋ ਭੁਲਾ ਦਿੱਤਾ। ੧੪।

ਸਵੈਯਾ

(ਧਿਆਨ ਵਿਚ ਮਗਨ) ਮੁਨੀ ਰਾਜ ਕੰਨਾਂ ਨਾਲ ਖੜਕਾ ਸੁਣ ਕੇ ਤਦੋਂ ਚੌਂਕ ਪਿਆ। ਉਸ ਨੇ ਸਾਰਾ ਧਿਆਨ ਛੱਡ ਦਿੱਤਾ ਅਤੇ ਕ੍ਰੋਧ ਨਾਲ ਸੜ ਬਲ ਗਿਆ। ਉਹ ਉਠ ਕੇ ਘਰ ਵਲ ਚਲ ਪਿਆ ਅਤੇ (ਉਸ ਨੂੰ) ਵੇਖ ਕੇ ਇੰਦਰ ਮੰਜੇ ਹੇਠਾਂ ਲੁਕ ਗਿਆ। (ਮੁਨੀ) ਨੇ ਹੈਰਾਨ ਹੋ ਕੇ ਚਿਤ ਵਿਚ ਇਹ ਕਿਹਾ ਕਿ ਕਿਸੇ ਨਿਰਲਾਜ ਨੇ ਇਹ ਕੁਕਰਮ ਕੀਤਾ ਹੈ। ੧੫।

ਦੌਹਰਾ

ਰਿਸ਼ੀ ਗੋਤਮ ਨੇ ਕ੍ਰੋਧਿਤ ਹੋ ਕੇ ਕਿਹਾ ਕਿ ਇਸ ਘਰ ਵਿਚ ਕੌਣ ਆਇਆ ਹੈ। ਤਦ ਇਸਤਰੀ ਨੇ ਰਿਸ਼ੀ ਨੂੰ ਹੱਸ ਕੇ ਇਸ ਤਰ੍ਹਾਂ ਉੱਤਰ ਦਿੱਤਾ। ੧੬।

ਚੌਪਈ

ਇਕ ਬਿੱਲਾ ਇਥੇ ਆਇਆ ਸੀ। ਤੁਹਾਨੂੰ ਵੇਖ ਕੇ ਬਹੁਤ ਡਰ ਗਿਆ। ਚਿਤ ਵਿਚ ਬਹੁਤ ਭੈ-ਭੀਤ ਹੋ ਕੇ ਮੰਜੀ ਹੇਠ ਲੁਕ ਗਿਆ ਹੈ। ਹੇ ਮੁਨੀ ਜੀ! ਮੈਂ ਤੁਹਾਨੂੰ ਸਚ ਕਿਹਾ ਹੈ। ੧੭।

ਤੋਟਕ ਛੰਦ

ਮੁਨੀ ਰਾਜ ਨੇ ਕੁਝ ਭੇਦ ਨ ਸਮਝਿਆ। ਇਸਤਰੀ ਨੇ ਜੋ ਕੁਝ ਕੀਤਾ ਪਤੀ ਨੂੰ (ਸੰਕੋਤਿਕ) ਦਸ ਦਿੱਤਾ। ਬਿੱਲਾ ਇਸ ਮੰਜੀ ਹੇਠਾਂ ਲੁਕਿਆ ਹੈ, ਮਾਨੋ ਇੰਦਰ ਵਰਗੀ ਸ਼ੋਭਾ ਧਾਰਨ ਕਰਦਾ ਹੋਵੇ। (ਭਾਵ-- ਇੰਦਰ ਵਰਗਾ ਹੀ ਸੀ)। ੧੮।

ਇਹ ਆਜਿ ਮੁਨੀ ਜਿਨਿ ਕੋਪ ਕਰੇ। ਗ੍ਰਿਹਤੀ ਜੁਤ ਜਾਨਿ ਰਹਿਯੋ ਤੁਮਰੋ।
ਤੁਮ ਜਾਇ ਤਿਹੀ ਗ੍ਰਿਹ ਹੋਮ ਕਰੇ। ਰਘੁਬੀਰ ਕਿ ਨਾਮਹਿ ਕੋ ਉਚਰੇ। ੧੯।

ਸੁਨਿ ਬੈਨ ਤਹੀ ਮੁਨਿ ਜਾਤ ਭਯੋ। ਰਿਖਿ ਨਾਰਿ ਸੁਰੇਸ ਨਿਕਾਰਿ ਦਯੋ।
ਕਈ ਦ੍ਰੋਸ ਬਿਤੇ ਤਿਹ ਭੇਦ ਸੁਨਯੋ। ਅਤਿ ਹੀ ਰਿਸਿ ਕੈ ਨਿਜੁ ਸੀਸੁ ਧੁਨਯੋ। ੨੦।

ਤਬ ਹੀ ਰਿਸਿ ਕੈ ਰਿਖਿ ਸ੍ਰਾਪ ਦਿਯੋ। ਸੁਰ ਨਾਯਕ ਕੋ ਭਗਵਾਨ ਕਿਯੋ।
ਭਗ ਤਾਹਿ ਸਹੰਸੁ ਭਏ ਤਨ ਮੈ। ਤ੍ਰਿਦਸੇਸ ਲਜਾਇ ਰਹਿਯੋ ਮਨ ਮੈ। ੨੧।

ਦੌਹਰਾ

ਸ੍ਰਾਪ ਦਿਯੈ ਤ੍ਰਿਯ ਕੋ ਬਹੁਰਿ ਜੇ ਤੈ ਕਿਯੋ ਚਰਿਤ੍ਰ।
ਤੈ ਪਾਹਨ ਕੀ ਚਾਰਿ ਜੁਗ ਹੋਹਿ ਸਿਲਾ ਅਪਵਿਤ੍ਰ। ੨੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੰਦ੍ਰਹਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੫। ੨੨੬੧। ਅਫਸ੍ਰੀ।

ਭੁਜੰਗ ਪ੍ਰਯਾਤ ਛੰਦ

ਬਵੈ ਸੁੰਦ ਅਪਸੁੰਦ ਦ੍ਰੈ ਦੈਤ ਭਾਰੀ। ਕਰੈ ਤੀਨਹੂੰ ਲੋਕ ਜਿਨ ਕੋ ਜੁਹਾਰੀ।
ਮਹਾ ਕੈ ਤਪਸ੍ਯਾ ਸਿਵੈ ਸੋ ਰਿਝਾਯੋ। ਮਰੈ ਨਾਹਿ ਮਾਰੈ ਯਹੈ ਦਾਨ ਪਾਯੋ। ੧।

ਚੌਪਈ

ਰੀਝਿ ਰੁਦ੍ਰ ਯੋ ਬਚਨ ਉਚਾਰੇ। ਤੁਮ ਨਹਿ ਮਰੇ ਕਿਸੂ ਤੇ ਮਾਰੇ।
ਜੋ ਆਪਸ ਮੈ ਰਾਰਿ ਬਵੇਹੋ। ਤੋ ਜਮ ਕੇ ਘਰ ਕੋ ਦੇਉ ਜੈਹੋ। ੨।
ਮਹਾ ਰੁਦ੍ਰ ਤੇ ਜਬ ਬਰੁ ਪਾਯੋ। ਸਭ ਲੋਕਨ ਚਿਤ ਤੇ ਬਿਸਰਾਯੋ।
ਜੋ ਕੋਉ ਦੇਵ ਦ੍ਰਿਸਟਿ ਮੈ ਆਵੈ। ਜਿਯ ਲੈ ਕੇ ਫਿਰ ਜਾਨ ਨ ਪਾਵੈ। ੩।

ਐਸੀ ਭਾਤਿ ਬਹੁਤ ਦੁਖ ਦਏ। ਦੇਵ ਸਭੈ ਬ੍ਰਹਮਾ ਪੈ ਗਏ।
ਬਿਸੁਕਰਮਹਿ ਬਿਧਿ ਬੋਲਿ ਪਠਾਯੋ। ਇਹੈ ਮੰਤ੍ਰ ਕੋ ਸਾਰ ਪਕਾਯੋ। ੪।
ਬਿਸੁਕਰਮਾ ਪ੍ਰਤਿ ਬਿਧਹਿ ਉਚਾਰੇ। ਏਕ ਤ੍ਰਿਯਹਿ ਤੁਮ ਆਜੁ ਸਵਾਰੇ।
ਰੂਪਵਤੀ ਜਾ ਸਮ ਨਹਿ ਕੋਈ। ਐਸੀ ਕਰੇ ਸੁੰਦਰੀ ਸੋਈ। ੫।

ਦੌਹਰਾ

ਬਿਸੁਕਰਮਾ ਇਹ ਬਚਨ ਸੁਨਿ ਧਾਮ ਗਯੋ ਤਿਹ ਕਾਲ।
ਤੁਰਤ ਬਨਾਇ ਤਿਲੋਤਮਹਿ ਆਨਿਯੋ ਤਹਾ ਉਤਾਲ। ੬।
ਬਿਸੁਕਰਮਾ ਅਬਲਾ ਕਰੀ ਅਮਿਤੁ ਰੂਪ ਨਿਧਿ ਸੋਇ।
ਜੇ ਹਰੈ ਰੀਝੈ ਵਹੈ ਜਤੀ ਨ ਕਹਿਯਤ ਕੋਇ। ੭।

ਅਜ ਇਸ ਉਤੇ, ਹੇ ਮੁਨੀ ਜੀ! ਗੁੱਸਾ ਨ ਕਰੋ। (ਇਹ ਤੁਹਾਨੂੰ) ਇਸਤਰੀ ਸਹਿਤ ('ਗ੍ਰਿਹਤੀ ਜੁਤ') ਜਾਣ ਕੇ ਤੁਹਾਡੇ ਆ ਰਿਹਾ ਹੈ। ਤੁਸੀਂ ਘਰੋਂ ਜਾ ਕੇ ਉਥੇ ਹੋਮ ਆਦਿ ਕਰੋ ਤੇ ਪਰਮਾਤਮਾ ਦੇ ਨਾਮ ਦੀ ਆਰਾਧਨਾ ਕਰੋ।੧੯।

ਇਹ ਗੱਲ ਸੁਣ ਕੇ ਮੁਨੀ ਚਲਾ ਗਿਆ। ਰਿਸ਼ੀ ਦੀ ਪਤਨੀ (ਅਹਿਲਿਆ) ਨੇ ਇੰਦਰ ਨੂੰ ਮੰਜੀ ਹੇਠੋਂ ਕਢ ਦਿੱਤਾ। ਜਦੋਂ ਕਈ ਦਿਨ ਬੀਤਣ ਤੋਂ ਬਾਦ (ਮੁਨੀ ਨੂੰ) ਭੇਦ ਦਾ ਪਤਾ ਲਗਾ ਤਾਂ ਬਹੁਤ ਕ੍ਰੋਧਿਤ ਹੋ ਕੇ ਸਿਰ ਪਿਟਣ ਲਗਾ।੨੦।

ਤਦ ਬਹੁਤ ਗੁੱਸੇ ਵਿਚ ਆ ਕੇ ਰਿਸ਼ੀ ਨੇ ਸ਼ਾਪ ਦਿੱਤਾ ਅਤੇ ਦੇਵਤਿਆਂ ਦੇ ਨਾਇਕ (ਇੰਦਰ) ਨੂੰ 'ਭਗਵਾਨ' (ਭਗ-ਯੁਕਤ) ਕਰ ਦਿੱਤਾ। (ਉਸ ਸਰਾਪ ਕਰ ਕੇ ਇੰਦਰ ਦੇ) ਸ਼ਰੀਰ ਉਤੇ ਹਜ਼ਾਰ ਭਗ-ਚਿੰਨ੍ਹ (ਇਸਤਰੀ ਯੋਨੀ ਦੇ ਚਿੰਨ੍ਹ) ਹੋ ਗਏ। (ਉਨ੍ਹਾਂ ਨੂੰ ਵੇਖ ਕੇ) ਇੰਦਰ ('ਤ੍ਰਿਦਸੋਸ') ਮਨ ਵਿਚ ਬਹੁਤ ਲਜਿਤ ਹੋਇਆ।੨੧।

ਦੌਹਰਾ

(ਮੁਨੀ ਨੇ) ਫਿਰ ਇਸਤਰੀ ਨੂੰ ਸਰਾਪ ਦਿੱਤਾ ਜੋ ਉਸ ਨੇ ਚਰਿਤ੍ਰ ਕੀਤਾ ਸੀ ਕਿ ਤੂੰ ਚਾਰ ਯੁਗਾਂ ਤਕ ਪੱਥਰ ਦੀ ਅਪਵਿਤ੍ਰ ਸਿਲ ਬਣੀ ਰਹਿ।੨੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ਇਕ ਸੌ ਪੰਦਰਵੇਂ ਚਰਿਤ੍ਰ ਦੀ ਸਮਾਪਤੀ, ਸਭਾ ਸੁਭਾ ਹੈ। ੧੧੫। ੨੨72। ਚਲਦਾ।

ਭੁਜੰਗ ਪ੍ਰਯਾਤ ਛੰਦ

ਸੁੰਦ ਅਪਸੁੰਦ ਨਾਂ ਦੇ ਦੋ ਭਾਰੀ ਦੈਤ ਵਿਕਸਿਤ ਹੋ ਗਏ। ਉਨ੍ਹਾਂ ਨੂੰ ਤਿੰਨੋਂ ਲੋਕ ਪ੍ਰਨਾਮ ਕਰਦੇ ਸਨ। ਉਨ੍ਹਾਂ ਨੇ ਬਹੁਤ ਤਪਸਿਆ ਕਰ ਕੇ ਸ਼ਿਵ ਨੂੰ ਪ੍ਰਸੰਨ ਕਰ ਲਿਆ ਅਤੇ ਇਹ ਵਰਦਾਨ ਪ੍ਰਾਪਤ ਕੀਤਾ ਕਿ ਮਾਰਨ ਤੇ ਵੀ ਮਰ ਨ ਸਕਣ।੧।

ਚੌਪਈ

ਰੁਦ੍ਰ ਨੇ ਪ੍ਰਸੰਨ ਹੋ ਕੇ (ਉਨ੍ਹਾਂ ਪ੍ਰਤਿ) ਕਿਹਾ ਕਿ ਤੁਸੀਂ ਕਿਸੇ ਦੇ ਮਾਰਿਆਂ ਨਹੀਂ ਮਰੋਗੇ। ਜੇ ਤੁਸੀਂ ਆਪਸ ਵਿਚ ਝਗੜਾ ਕਰੋਗੇ ਤਾਂ ਦੋਵੇਂ ਜਮ ਦੇ ਘਰ ਨੂੰ ਜਾਓਗੇ।੨।

ਜਦੋਂ ਉਨ੍ਹਾਂ ਨੇ ਮਹਾ ਰੁਦ੍ਰ ਤੋਂ ਵਰ ਪ੍ਰਾਪਤ ਕਰ ਲਿਆ ਤਾਂ ਮਨ ਵਿਚੋਂ ਸਾਰਿਆਂ ਲੋਕਾਂ ਨੂੰ ਭੁਲਾ ਦਿੱਤਾ। (ਉਨ੍ਹਾਂ ਦੀ) ਨਜ਼ਰ ਵਿਚ ਜੋ ਕੋਈ ਦੇਵਤਾ ਚੜ੍ਹ ਜਾਂਦਾ, ਉਹ ਜਾਨ ਬਚਾ ਕੇ ਨ ਜਾ ਸਕਦਾ।੩।

ਇਸ ਤਰ੍ਹਾਂ (ਉਨ੍ਹਾਂ ਨੇ ਦੇਵਤਿਆਂ ਨੂੰ) ਬਹੁਤ ਦੁਖ ਦਿੱਤਾ ਅਤੇ ਸਾਰੇ ਦੇਵਤੇ ਬ੍ਰਹਮਾ ਕੋਲ ਗਏ। ਬ੍ਰਹਮਾ ਨੇ ਵਿਸ਼੍ਵਕਰਮਾ ਨੂੰ ਬੁਲਾ ਲਿਆ ਅਤੇ ਚੰਗੀ ਤਰ੍ਹਾਂ ਇਹ ਸਲਾਹ ਕੀਤੀ।੪।

ਵਿਸ਼੍ਵਕਰਮਾ ਪ੍ਰਤਿ ਬ੍ਰਹਮਾ ਨੇ ਕਿਹਾ ਕਿ ਤੁਸੀਂ ਅਜ ਇਕ ਅਜਿਹੀ ਇਸਤਰੀ ਬਣਾਓ, ਜਿਸ ਵਰਗੀ ਕੋਈ ਹੋਰ ਸੁੰਦਰ ਨ ਹੋਵੇ। ਅਜਿਹੀ ਸੁੰਦਰੀ ਤਿਆਰ ਕਰੋ।੫।

ਦੌਹਰਾ

ਵਿਸ਼੍ਵਕਰਮਾ ਇਹ ਬਚਨ ਸੁਣ ਕੇ ਤੁਰਤ ਘਰ ਗਿਆ ਅਤੇ ਜਲਦੀ ਹੀ ਤਿਲੋਤਮਾ ਨਾਂ ਦੀ ਇਸਤਰੀ ਬਣਾ ਕੇ ਉਥੇ ਲੈ ਆਇਆ।੬। ਵਿਸ਼੍ਵਕਰਮਾ ਨੇ ਅਮਿਤ ਰੂਪ ਦੀ ਨਿਧੀ ਵਰਗੀ ਇਕ ਇਸਤਰੀ ਬਣਾਈ। ਉਸ ਨੂੰ ਜੋ ਵੇਖਦਾ, ਉਹੀ ਰੀਝ ਪੈਂਦਾ ਅਤੇ ਆਪਣਾ ਜਤ-ਸਤ ਕਾਇਮ ਨ ਰਖ ਸਕਦਾ।੭।

ਅਮਿਤ ਰੂਪ ਤਾ ਕੋ ਨਿਰਖਿ ਸਭ ਅਬਲਾ ਰਿਸਿ ਖਾਹਿ।
ਜਿਨਿ ਹਮਰੇ ਪਤਿ ਹੋਰਿ ਇਹ ਯਾਹੀ ਕੇ ਹੈ ਜਾਹਿ। ੮।
ਐਸੇ ਭੇਖ ਸੁ ਧਾਰਿ ਤ੍ਰਿਯ ਤਹ ਤੇ ਕੀਓ ਪਯਾਨ।
ਸਹਿਰ ਬਨੇਸਰ ਕੇ ਬਿਖੈ ਤੁਰਤ ਪਹੁੰਚੀ ਆਨ। ੯।
ਜਹਾ ਬਾਗ ਤਿਨ ਕੋ ਹੁਤੋ ਤਹਾ ਪਹੁੰਚੀ ਆਇ।
ਦੇਵ ਦੈਤ ਤਾ ਕੋ ਨਿਰਖਿ ਰੂਪ ਰਹੇ ਉਰਝਾਇ। ੧੦।

ਚੌਪਈ

ਬਾਲ ਬਿਹਰਤੀ ਬਾਗ ਨਿਹਾਰੀ। ਸਭਾ ਛੋਰਿ ਦੇਉ ਉਠੇ ਹੰਕਾਰੀ।
ਤੀਰ ਤਿਲੋਤਮ ਕੇ ਚਲਿ ਆਏ। ਬ੍ਰਯਾਹਨ ਕੇ ਦੇਉ ਲਲਚਾਏ। ੧੧।

ਸੁੰਦ ਕਹਿਯੋ ਯਾ ਕੋ ਮੈ ਬਰਿ ਹੋ। ਕਹਿਯੋ ਅਪਸੁੰਦ ਯਾਹਿ ਮੈ ਕਰਿ ਹੋ।
ਰਾਰਿ ਪਰੀ ਦੁਹੰਅਨ ਮੈ ਭਾਰੀ। ਬਿਚਰੇ ਸੂਰਬੀਰ ਹੰਕਾਰੀ। ੧੨।

ਭੁਜੰਗ ਛੰਦ

ਪਰਿਯੋ ਲੋਹ ਗਾਤੋ ਮਹਾ ਬੀਰ ਮਾਂਡੇ। ਝੁਕੇ ਆਨਿ ਚਾਰੇ ਦਿਸਾ ਕਾਢਿ ਖਾਂਡੇ।
ਛਕੇ ਛੋਭ ਛਤ੍ਰੀ ਮਹਾ ਘਾਇ ਮੇਲੈ। ਕਿਤੇ ਢਾਲਿ ਤਿਰਸੂਲ ਖਗਾਨ ਖੇਲੈ। ੧੩।

ਸੌਰਠਾ

ਬਾਜਨ ਬਜੇ ਅਨੇਕ ਸੁਭਟ ਸਭੈ ਹਰਖਤ ਭਏ।
ਜੀਵਤ ਬਚਿਯੋ ਨ ਏਕ ਕਾਲ ਬੀਰ ਚਾਬੇ ਸਕਲ। ੧੪।

ਦੋਹਰਾ

ਜੁਝੈ ਜੁਝਊਆ ਕੇ ਬਜੇ ਸੂਰਬੀਰ ਸਮੁਹਾਇ।
ਗਜੇ ਸੁੰਦ ਅਪਸੁੰਦ ਤਬ ਢੋਲ ਮ੍ਰਿਦੰਗ ਬਜਾਇ। ੧੫।

ਚੌਪਈ

ਪ੍ਰਥਮ ਮਾਰਿ ਬਾਨਨ ਕੀ ਪਰੀ। ਦੁਤਿਯ ਮਾਰਿ ਸੈਥਿਨ ਸੋ ਧਰੀ।
ਤ੍ਰਿਤਿਯ ਜੁਧ ਤਰਵਾਰਿਨ ਪਰਿਯੋ। ਚੌਥੇ ਭੇਰ ਕਟਾਰਿਨ ਕਰਿਯੋ। ੧੬।

ਦੋਹਰਾ

ਮੁਸਟ ਜੁਧ ਪੰਚਮ ਭਯੋ ਬਰਖਿਯੋ ਲੋਹ ਅਪਾਰ।
ਊਚ ਨੀਚ ਕਾਤਰ ਸੁਭਟ ਸਭ ਕੀਨੇ ਇਕ ਸਾਰ। ੧੭।
ਬਜ੍ਜ ਬਾਨ ਬਰਛਾ ਬਿਛੂਆ ਬਰਖੇ ਬਿਸਿਖ ਅਨੇਕ।
ਊਚ ਨੀਚ ਕਾਤਰ ਸੁਭਟ ਜਿਯਤ ਨ ਉਬਰਿਯੋ ਏਕ। ੧੮।

ਉਸ ਦੀ ਅਪਾਰ ਸੁੰਦਰਤਾ ਨੂੰ ਵੇਖ ਕੇ ਸਾਰੀਆਂ ਇਸਤਰੀਆਂ ਗੁੱਸੇ ਨਾਲ ਭਰ ਜਾਂਦੀਆਂ (ਅਤੇ ਸੋਚਦੀਆਂ) ਮਤਾਂ ਸਾਡੇ ਪਤੀ ਵੀ ਇਸ ਨੂੰ ਵੇਖ ਕੇ ਇਸ ਦੇ ਹੋ ਜਾਣ।੮। ਅਜਿਹਾ ਰੂਪ ਧਾਰ ਕੇ ਉਹ ਇਸਤਰੀ ਉਥੋਂ ਚਲ ਪਈ ਅਤੇ ਬਾਨੇਸਰ ਸ਼ਹਿਰ ਵਿਚ ਤੁਰਤ ਆ ਪਹੁੰਚੀ।੯। ਜਿਥੇ ਉਨ੍ਹਾਂ (ਦੈਂਤਾਂ) ਦਾ ਬਾਗ ਸੀ, ਉਥੇ ਆਣ ਪਹੁੰਚੀ। ਦੇਵਤੇ ਅਤੇ ਦੈਂਤ ਉਸ ਦੇ ਰੂਪ ਨੂੰ ਵੇਖ ਕੇ ਮੋਹਿਤ ਹੋ ਗਏ।੧੦।

ਚੌਪਈ

(ਉਸ) ਇਸਤਰੀ ਨੂੰ ਬਾਗ ਵਿਚ ਘੁੰਮਦਿਆਂ ਵੇਖ ਕੇ ਦੋਵੇਂ ਹੰਕਾਰੀ (ਦੈਂਤ) ਸਭਾ ਛਡ ਕੇ ਉਠ ਖੜੋਤੇ। ਉਹ ਚਲ ਕੇ ਤਿਲੋਤਮਾ ਕੋਲ ਆ ਗਏ ਅਤੇ (ਉਸ ਨਾਲ) ਵਿਆਹ ਕਰਾਉਣ ਲਈ ਦੋਵੇਂ ਲਲਚਾਏ।੧੧।

ਸੁੰਦ (ਦੈਂਤ) ਨੇ ਕਿਹਾ ਕਿ ਇਸ ਨਾਲ ਮੈਂ ਵਿਆਹ ਕਰਾਂਗਾ। ਉਪਸੁੰਦ ('ਅਪਸੁੰਦ') ਨੇ ਕਿਹਾ ਕਿ ਇਸ ਨਾਲ ਮੈਂ (ਵਿਆਹ) ਕਰਾਂਗਾ। ਦੋਹਾਂ ਵਿਚ ਬਹੁਤ ਝਗੜਾ ਹੋ ਗਿਆ ਅਤੇ ਦੋਵੇਂ ਹੰਕਾਰੀ ਸੂਰਮੇ (ਲੜਾਈ ਲਈ) ਡਟ ਗਏ।੧੨।

ਭੁਜੰਗ ਛੰਦ

ਬਹੁਤ ਤਕੜਾ ਯੁੱਧ ਹੋਇਆ, ਵੱਡੇ ਸੂਰਮੇ (ਆਪਸ ਵਿਚ) ਜੁਟ ਗਏ। (ਉਹ) ਖੰਡੇ ਕਢ ਕੇ ਚੌਹਾਂ ਪਾਸਿਆਂ ਤੋਂ ਆ ਪਏ। ਗੁੱਸੇ ਵਿਚ ਆ ਕੇ ਸੂਰਮਿਆਂ ਨੇ ਬਹੁਤ ਘਾਓ ਲਗਾਏ ਅਤੇ ਕਿਤਨੇ ਹੀ ਢਾਲਾਂ, ਤ੍ਰਿਸ਼ੂਲਾਂ ਅਤੇ ਤਲਵਾਰਾਂ ਨਾਲ ਖੇਡਣ ਲਗੇ।੧੩।

ਸੌਰਠਾ

ਅਨੇਕ ਮਾਰੂ ਵਾਜੇ ਵਜੇ ਅਤੇ ਸੂਰਮੇ ਪ੍ਰਸੰਨ ਹੋ ਗਏ। ਕੋਈ ਵੀ ਸੂਰਮਾ ਜੀਉਂਦਾ ਨ ਬਚਿਆ, ਕਾਲ ਨੇ ਸਭ ਨੂੰ ਚਬ ਲਿਆ।੧੪।

ਦੌਹਰਾ

ਜੰਗੀ ਨਗਾਰਿਆ ਦੇ ਵਜਣ ਨਾਲ ਜੁਝਾਰੂ (ਇਕ ਦੂਜੇ ਦੇ) ਸਾਹਮਣੇ ਆ ਕੇ ਲੜਨ ਲਗੇ। ਤਦ ਢੋਲ ਅਤੇ ਮ੍ਰਿਦੰਗ ਵਜਾ ਕੇ ਸੁੰਦ ਅਤੇ ਉਪਸੁੰਦ ਗੱਜਣ ਲਗੇ।੧੫।

ਚੌਪਈ

ਪਹਿਲੀ ਮਾਰ ਤੀਰਾਂ ਦੀ ਪਈ। ਦੂਜੀ ਮਾਰ ਬਰਛੀਆਂ ਨਾਲ ਹੋਈ। ਤੀਜਾ ਯੁੱਧ ਤਲਵਾਰਾਂ ਦਾ ਹੋਇਆ। ਚੌਥਾ ਭੇੜ ਕਟਾਰਾਂ ਦਾ ਹੋਇਆ।੧੬।

ਦੌਹਰਾ

ਪੰਜਵਾਂ ਯੁੱਧ ਮੁਕਿਆਂ ਦਾ ਹੋਇਆ ਅਤੇ ਬਹੁਤ ਲੋਹਾ ਖੜਕਿਆ ਜਿਸ ਕਰ ਕੇ ਉੱਚੇ ਨੀਵੇਂ, ਬਹਾਦਰ ਅਤੇ ਡਰਪੋਕ ਸਭ ਇਕ ਸਮਾਨ ਹੋ ਗਏ।੧੭। ਬਜ੍ਜ-ਬਾਣ, ਬਰਛੇ, ਬਿਛੂਏ ਅਤੇ ਅਨੇਕ ਤਰ੍ਹਾਂ ਦੇ ਤੀਰ ਵਰ੍ਹੇ ਅਤੇ ਉੱਚੇ ਨੀਵੇਂ, ਡਰਪੋਕ ਅਤੇ ਬਹਾਦਰ ਕੋਈ ਵੀ ਜੀਵਿਤ ਨ ਬਚ ਸਕਿਆ।੧੮।

ਸਵੈਯਾ

ਗਾੜ ਪਰੀ ਇਹ ਭਾਤਿ ਤਹਾ ਇਤ ਸੁੰਦ ਉਤੇ ਅਪਸੁੰਦ ਹਕਾਰੇ।
ਪਟਿਸਿ ਲੋਹਰਬੀ ਪਰਸੇ ਅਮਿਤਾਯੁਧ ਲੈ ਕਰ ਕੋਪ ਪ੍ਰਹਾਰੇ।
ਰਾਜ ਪਰੇ ਕਹੂੰ ਤਾਜ ਹਿਰੇ ਤਰਫੈ ਕਹੂੰ ਬੀਰ ਕ੍ਰਿਪਾਨਨ ਮਾਰੇ।
ਆਪਸ ਮੈ ਲਰਿ ਬੀਰ ਦੋਊ ਬਸਿ ਕਾਲ ਭਏ ਕਰਤਾਰ ਸੰਘਾਰੇ। ੧੯।

ਚੌਪਈ

ਆਪਸ ਬੀਚ ਬੀਰ ਲਰਿ ਮਰੇ। ਬਜ੍ਹ ਬਾਨ ਬਿਛੁਅਨ ਬ੍ਰਿਨ ਕਰੇ।
ਫੂਲ ਅਨੇਕ ਮੇਘ ਜੁਯੇ ਬਰਖੇ। ਦੇਵਰਾਜ ਦੇਵਨ ਜੁਤ ਹਰਖੇ। ੨੦।

ਦੋਹਰਾ

ਦੁਹੂੰ ਭ੍ਰਾਤ ਬਧਿ ਕੈ ਤ੍ਰਿਯਾ ਗਈ ਬ੍ਰਹਮ ਪੁਰ ਧਾਇ।
ਜੈ ਜੈਕਾਰ ਅਪਾਰ ਹੂਅ ਹਰਖੇ ਮਨ ਸੁਰ ਰਾਇ। ੨੧। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸੌਹਲਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੬। ੨੨੮੨। ਅਫਸ੍ਰੰ।

ਚੌਪਈ

ਦੈਤਨ ਤੁਮਲ ਜੁਧੁ ਜਬ ਕੀਨੇ। ਦੇਵਰਾਜ ਗ੍ਰਿਹ ਕੋ ਮਗੁ ਲੀਨੇ।
ਕਮਲ ਨਾਲਿ ਭੀਤਰ ਛਪਿ ਰਹਿਯੋ। ਸਚਿਯਹਿ ਆਦਿ ਕਿਸੂ ਨਹਿ ਲਹਿਯੋ। ੧।
ਬਾਸਵ ਕੋ ਖੋਜਨ ਸਭ ਲਾਗੇ। ਸਚੀ ਸਮੇਤ ਅਸੰਖ ਨੁਰਾਗੇ।
ਊਢਿ ਫਿਰੇ ਕਾਹੂੰ ਨਹਿ ਪਾਯੋ। ਦੇਵਨ ਅਮਿਤ ਸੋਕ ਉਪਜਾਯੋ। ੨।

ਦੋਹਰਾ

ਬ੍ਰਹਸਪਤਿ ਕੋ ਬੋਲਿਯੋ ਤਬੈ ਸਭਹਿਨ ਕਿਯੋ ਬਿਚਾਰ।
ਖੋਜਿ ਥਕੇ ਪਾਯੋ ਨਹੀ ਕਹ ਗਯੋ ਅਦਿਤ ਕੁਮਾਰ। ੩।

ਚੌਪਈ

ਕੈਧੋ ਜੂਝਿ ਖੇਤ ਮੈ ਮਰਿਯੋ। ਕੈਧੋ ਤ੍ਰਸਤ ਦਰੀ ਮਹਿ ਦੁਰਿਯੋ।
ਭਜਿਯੋ ਜੁਧ ਤੇ ਅਧਿਕ ਲਜਾਯੋ। ਅਤਿਬ ਗਯੋ ਹੈ ਧਾਮ ਨ ਆਯੋ। ੪।

ਸੁਕ੍ਰਾਚਾਰਜ ਬਾਚ

ਦੋਹਰਾ

ਸੁਕ੍ਰਾਚਾਰਜ ਯੋ ਕਹਿਯੋ ਕੀਜੈ ਯਹੈ ਬਿਚਾਰ।
ਰਾਜ ਜੁਜਾਤਹਿ ਦੀਜਿਯੈ ਯਹੈ ਮੰਤ੍ਰ ਕੋ ਸਾਰ। ੫।

ਸਵੈਯਾ

ਉਥੇ ਇਸ ਤਰ੍ਹਾਂ ਮੁਠਭੇੜ ਹੋਈ, ਇਧਰ ਸੁੰਦ ਅਤੇ ਉਧਰ ਉਪਸੁੰਦ ਨੇ ਲਲਕਾਰੇ ਮਾਰੇ। ਪਟੇ, ਲੋਹ-ਹੱਥੀ, ਫਰਸੇ ਆਦਿ ਬੇਸ਼ੁਮਾਰ ਹਥਿਆਰ ਲੈ ਕੇ ਗੁੱਸੇ ਨਾਲ (ਇਕ ਦੂਜੇ ਤੇ) ਵਾਰ ਕੀਤੇ। ਕਿਤੇ ਰਾਜੇ ਪਏ ਸਨ, ਕਿਤੇ ਤਾਜ ਡਿਗੇ ਹੋਏ ਸਨ ਅਤੇ ਕਿਤੇ ਕ੍ਰਿਪਾਨਾਂ ਨਾਲ ਮਾਰੇ ਹੋਏ ਸੂਰਮੇ ਤੜਪ ਰਹੇ ਸਨ। ਉਹ ਦੋਵੇਂ ਸੂਰਵੀਰ ਆਪਸ ਵਿਚ ਲੜ ਕੇ ਕਾਲ ਦੇ ਵਸ ਵਿਚ ਹੋ ਗਏ। ਕਰਤਾਰ ਨੇ (ਉਨ੍ਹਾਂ ਨੂੰ) ਸੰਘਾਰ ਦਿੱਤਾ।੧੮।

ਚੌਪਈ

ਬਜ਼-ਬਾਨ ਅਤੇ ਬਿਛੂਆਂ ਦੇ ਜ਼ਖ਼ਮ ਲਗਾਉਂਦੇ ਹੋਏ ਦੋਵੇਂ ਸੂਰਮੇ ਆਪਸ ਵਿਚ ਲੜ ਮੋਏ। (ਇਸ ਤੋਂ ਬਾਦ) ਫੁਲਾਂ ਦੀ ਬਦਲ ਵਾਂਗ ਬਰਖਾ ਹੋਣ ਲਗੀ ਅਤੇ ਦੇਵਤਿਆਂ ਸਹਿਤ ਇੰਦਰ ਬਹੁਤ ਪ੍ਰਸੰਨ ਹੋਇਆ।੨੦।

ਦੋਹਰਾ

ਦੇਹਾਂ ਭਰਾਵਾਂ ਨੂੰ ਇਸਤਰੀ ਮਾਰ ਕੇ ਬ੍ਰਹਮ ਪੁਰ ਨੂੰ ਚਲੀ ਗਈ। (ਹਰ ਪਾਸੇ) ਅਪਾਰ ਜੈ ਜੈਕਾਰ ਹੋਣ ਲਗੀ ਅਤੇ ਮਨ ਵਿਚ ਇੰਦਰ ਬਹੁਤ ਪ੍ਰਸੰਨ ਹੋਏ।੨੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਸੋਲਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੧੬। ੨੨੮੨। ਚਲਦਾ।

ਚੌਪਈ

ਦੈਤਾਂ ਨੇ ਜਦ ਘਮਸਾਨ ਯੁੱਧ ਕੀਤਾ ਤਾਂ ਇੰਦਰ ਨੇ ਆਪਣੇ ਘਰ ਦਾ ਰਾਹ ਫੜਿਆ। (ਉਹ) ਕਮਲ-ਨਾਲ ਵਿਚ ਲੁਕ ਗਿਆ ਅਤੇ ਸਚੀ ਆਦਿ ਕਿਸੇ ਨੂੰ ਨ ਲਭਿਆ।੧।

ਇੰਦਰ ('ਬਾਸਵ') ਨੂੰ ਸਭ ਖੋਜਣ ਲਗੇ ਅਤੇ ਸਚੀ ਸਮੇਤ ਅਸੰਖਾਂ (ਲੋਗ) ਪ੍ਰੇਮ ਨਾਲ (ਬੇਹਬਲ ਹੋ ਗਏ)। (ਉਹ) ਸਾਰੇ ਲਭਦੇ ਫਿਰੇ, ਪਰ ਕਿਤੇ ਨ ਲਭਿਆ। ਦੇਵਤਿਆਂ ਦੇ (ਮਨ ਵਿਚ) ਬਹੁਤ ਦੁਖ ਹੋਣ ਲਗਾ।੨।

ਦੋਹਰਾ

ਤਦ ਸਭ ਨੇ ਵਿਚਾਰ ਕਰ ਕੇ ਬ੍ਰਹਸਪਤੀ ਨੂੰ ਬੁਲਾਇਆ (ਅਤੇ ਦਸਿਆ) ਕਿ ਖੋਜ ਕੇ ਥਕ ਗਏ ਹਾਂ, (ਪਤਾ ਨਹੀਂ) ਅਦਿਤੀ ਦਾ ਪੁੱਤਰ (ਇੰਦਰ) ਕਿਥੇ ਚਲਾ ਗਿਆ ਹੈ।੩।

ਚੌਪਈ

ਜਾਂ ਤਾਂ ਉਹ ਯੁੱਧ ਵਿਚ ਲੜ ਮਰਿਆ ਹੈ, ਜਾਂ ਡਰਦਾ ਮਾਰਿਆ ਗੁਫਾ ਵਿਚ ਜਾ ਲੁਕਿਆ ਹੈ, ਜਾਂ ਯੁੱਧ ਵਿਚੋਂ ਭਜਣ ਕਰ ਕੇ ਬਹੁਤ ਸ਼ਰਮਿੰਦਾ ਹੈ, ਜਾਂ ਜੋਗੀ ਹੋ ਕੇ ਘਰ ਨਹੀਂ ਆਇਆ ਹੈ।੪।

ਸੁਕ੍ਰਾਚਾਰਯ ਨੇ ਕਿਹਾ--

ਦੋਹਰਾ

ਸੁਕ੍ਰਾਚਾਰਯ ਨੇ ਇਸ ਤਰ੍ਹਾਂ ਕਿਹਾ ਕਿ ਸਾਰੇ ਇਹ ਵਿਚਾਰ ਕਰੋ। ਸਾਰੀ ਸਲਹ ਦਾ ਇਹ ਸਾਰ ਹੋਇਆ ਕਿ (ਇੰਦਰ ਦਾ) ਰਾਜ ਜੁਜਾਤੀ (ਯਯਾਤੀ) ਨੂੰ ਦੇ ਦਿੱਤਾ ਜਾਵੇ।੫।

ਚੌਪਈ

ਤ੍ਰਿਦਸ ਇਕਤ੍ਰ ਸਕਲ ਹੂੰ ਗਏ। ਇੰਦ੍ਰੁ ਦੇਤ ਜੁਜਤਹਿ ਭਏ।
ਜਬ ਤਿਨ ਰਾਜ ਇੰਦ੍ਰ ਮੇ ਪਾਯੋ। ਰੂਪ ਨਿਹਾਰ ਸਚੀ ਲਲਚਾਯੋ। ੬।

ਕਹਿਯੋ ਤਾਹਿ ਸੁਨਿ ਸਚੀ ਪਿਅਰੀ। ਅਬ ਹੋਵਹੁ ਤੁਮ ਤ੍ਰਿਯਾ ਹਮਾਰੀ।
ਖੋਜਤ ਇੰਦ੍ਰ ਹਾਥ ਨਹਿ ਐਹੈ। ਤਾ ਕਹ ਖੋਜਿ ਕਹੂੰ ਕਾ ਕੈਹੈ। ੭।

ਰੋਇ ਸਚੀ ਯੋ ਬਚਨ ਉਚਾਰੋ। ਗਯੋ ਏਸ ਪਰਦੇਸ ਹਮਾਰੋ।
ਜੇ ਹਮਰੇ ਸਤ ਕੋ ਤੂ ਟਰਿ ਹੈ। ਮਹਾ ਨਰਕ ਕੇ ਭੀਤਰ ਪਰਿ ਹੈ। ੮।
ਯਹ ਪਾਪੀ ਤਜਿ ਹੈ ਮੁਹਿ ਨਾਹੀ। ਬਹੁ ਚਿੰਤਾ ਹਮਰੋ ਮਨ ਮਾਹੀ।
ਤਾ ਤੇ ਕਛੁ ਚਰਿਤ੍ਰ ਬਿਚਰਿਯੈ। ਯਾ ਕੋ ਦੂਰਿ ਰਾਜ ਤੇ ਕਰਿਯੈ। ੯।

ਦੋਹਰਾ

ਏਕ ਪ੍ਰਤ੍ਰਯਾ ਮੈ ਕਰੀ ਜੋ ਤੁਮ ਕਰੋ ਬਨਾਇ।
ਤੋ ਹਮ ਕੋ ਬਯਾਹੋ ਅਬੈ ਲੈ ਘਰ ਜਾਹੁ ਸੁਹਾਇ। ੧੦।

ਚੌਪਈ

ਸ੍ਵਾਰੀ ਆਪੁ ਪਾਲਕੀ ਕੀਜੈ। ਰਿਖਿਯਨ ਕੋ ਤਾ ਕੇ ਤਰ ਦੀਜੈ।
ਅਧਿਕ ਧਵਾਵਤ ਤਿਨ ਹ੍ਵਾ ਐਯੈ। ਤਬ ਮੁਹਿ ਹਾਥ ਆਜੁ ਹੀ ਪੈਯੈ। ੧੧।

ਤਬੈ ਪਾਲਕੀ ਤਾਹਿ ਮੰਗਾਯੋ। ਮੁਨਿਯਨ ਕੋ ਤਾ ਕੇ ਤਰ ਲਾਯੋ।
ਜੁਯੋ ਹੂੰ ਸ੍ਰਮਤ ਅਸਿਤ ਮਨ ਧਰਹੀ। ਤੁਯੋ ਤੁਯੋ ਕਠਿਨ ਕੋਰੇ ਪਰਹੀ। ੧੨।

ਦੋਹਰਾ

ਏਕ ਉਦਾਲਕ ਰਿਖਿ ਹੁਤੋ ਦਿਯੋ ਸ੍ਵਾਪ ਰਿਸਿ ਠਾਨਿ।
ਤਬ ਤੇ ਗਿਰਿਯੋ ਇੰਦ੍ਰੁ ਤੇ ਪਰਿਯੋ ਪ੍ਰਿਥੀ ਪਰ ਆਨ। ੧੩।

ਚੌਪਈ

ਇਸੀ ਚਰਿਤ੍ਰ ਤੋਨ ਕੋ ਟਾਰਿਯੋ। ਬਹੁਰਿ ਇੰਦ੍ਰੁ ਕੋ ਜਾਇ ਨਿਹਾਰਿਯੋ।
ਤਹ ਤੇ ਆਨਿ ਰਾਜੁ ਤਿਹ ਦਯੋ। ਸੁਰ ਪੁਰ ਬਹੁਰ ਬਧਾਵੇ ਭਯੋ। ੧੪। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਰਹ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੧੭। ੨੨੯੬। ਅਫ੍ਰਜ਼ੀ।

ਚੌਪਈ

ਸਾਰੇ ਦੇਵਤੇ ('ਤ੍ਰਿਦਸ') ਇਕੱਠੇ ਹੋ ਗਏ ਅਤੇ ਇੰਦਰ ਦੀ ਪਦਵੀ ('ਇੰਦ੍ਰਤ੍ਵ' [ਇੰਦ੍ਰਤ੍ਵ]) ਜੁਜਾਤੀ ਨੂੰ ਦੇ ਦਿੱਤੀ। ਜਦ ਉਸ ਨੇ ਇੰਦਰ ਦਾ ਰਾਜ ਪ੍ਰਾਪਤ ਕਰ ਲਿਆ ਤਾਂ (ਉਹ) ਸਚੀ ਦਾ ਰੂਪ ਵੇਖ ਕੇ ਲਲਚਾਇਆ।੬।

(ਜੁਜਾਤੀ ਨੇ) ਉਸ ਨੂੰ ਕਿਹਾ--ਹੋ ਪਿਆਰੀ ਸਚੀ! ਸੁਣ, ਹੁਣ ਤੂੰ ਮੇਰੀ ਇਸਤਰੀ ਬਣ ਜਾ। ਖੋਜਣ ਨਾਲ ਵੀ (ਹੁਣ) ਇੰਦਰ ਹੱਥ ਨਹੀਂ ਆਉਣਾ ਅਤੇ ਉਸ ਨੂੰ ਲਭ ਕੇ ਕਿਸੇ ਕੀ ਕਰਨਾ ਹੈ।੭।

ਸਚੀ ਨੇ ਰੋ ਕੇ ਇਸ ਤਰ੍ਹਾਂ ਕਿਹਾ ਕਿ ਮੇਰਾ ਸੁਆਮੀ ਪਰਦੇਸ ਗਿਆ ਹੋਇਆ ਹੈ। ਜੇ ਤੁਸੀਂ ਮੇਰੇ ਸੱਤ ਨੂੰ ਭੰਗ ਕਰੋਗੇ ਤਾਂ ਮਹਾ ਨਰਕ ਵਿਚ ਪਵੋਗੇ।੮।

(ਉਸ ਨੇ ਸੋਚਿਆ ਕਿ) ਮੇਰੇ ਮਨ ਵਿਚ ਹੁਣ ਇਹੀ ਵੱਡੀ ਚਿੰਤਾ ਹੈ ਕਿ ਇਹ ਪਾਪੀ ਮੈਨੂੰ ਨਹੀਂ ਛੱਡੇਗਾ। ਇਸ ਲਈ ਮੈਨੂੰ ਕੋਈ ਚਰਿਤ੍ਰ ਵਿਚਾਰਨਾ ਚਾਹੀਦਾ ਹੈ ਤਾਂ ਜੋ ਇਸ ਨੂੰ ਰਾਜ ਤੋਂ ਹਟਾਇਆ ਜਾ ਸਕੇ।੯।

ਦੋਹਰਾ

(ਸਚੀ ਨੇ ਉਸ ਨੂੰ ਕਿਹਾ--) ਮੈਂ ਇਕ ਪ੍ਰਤਿਗਿਆ ਕੀਤੀ ਹੋਈ ਹੈ, ਜੇ ਤੁਸੀਂ ਉਸ ਨੂੰ ਪੂਰਾ ਕਰ ਦਿਓ, ਤਾਂ ਹੁਣੇ ਹੀ ਮੈਨੂੰ ਸ਼ੋਭਾਸ਼ਾਲੀ ਢੰਗ ਨਾਲ ਵਿਆਹ ਕੇ ਘਰ ਲੈ ਜਾਓ।੧੦।

ਚੌਪਈ

ਤੁਸੀਂ ਆਪ ਪਾਲਕੀ ਵਿਚ ਸਵਾਰ ਹੋ ਜਾਓ ਅਤੇ ਉਸ ਨੂੰ ਰਿਸ਼ੀਆਂ ਤੋਂ ਚੁਕਵਾਓ। ਉਨ੍ਹਾਂ ਨੂੰ ਬਹੁਤ ਭਜਾਂਦੇ ਹੋਇਆਂ ਇਥੇ ਲੈ ਆਓ ਅਤੇ ਅਜ ਹੀ ਮੇਰਾ ਹੱਥ ਪ੍ਰਾਪਤ ਕਰੋ।੧੧।

ਉਸ ਨੇ ਉਸੇ ਵੇਲੇ ਪਾਲਕੀ ਮੰਗਵਾਈ ਅਤੇ ਮੁਨੀਆਂ ਤੋਂ ਚੁਕਵਾਇਆ। ਉਹ ਜਿਉਂ ਜਿਉਂ ਥਕ ਕੇ ਮਨ ਵਿਚ ਹੌਲੀ ਹੋਣ ਦਾ ਭਾਵ (ਧਰਦੇ), ਤਿਉਂ ਤਿਉਂ ਉਨ੍ਹਾਂ ਨੂੰ ਸਖ਼ਤ ਕੋਰੜੇ ਪੈਂਦੇ।੧੨।

ਦੋਹਰਾ

(ਉਨ੍ਹਾਂ ਵਿਚ) ਇਕ ਉਦਾਲਕ ਰਿਸ਼ੀ ਸੀ, (ਉਸ ਨੇ) ਕ੍ਰੋਧਿਤ ਹੋ ਕੇ ਸਰਾਪ ਦਿੱਤਾ। ਉਸ ਵੇਲੇ ਤੋਂ (ਉਹ) ਇੰਦਰ ਦੀ ਪਦਵੀ ਤੋਂ ਡਿਗ ਪਿਆ ਅਤੇ ਧਰਤੀ ਉਤੇ ਆ ਪਿਆ।੧੩।

ਚੌਪਈ

ਇਸ ਤਰ੍ਹਾਂ ਚਰਿਤ੍ਰ ਕਰ ਕੇ (ਸਚੀ ਨੇ ਜੁਜਾਤੀ ਨੂੰ) ਗਲੋਂ ਲਾਹ ਦਿੱਤਾ। ਫਿਰ ਜਾ ਕੇ ਇੰਦਰ ਨੂੰ ਵੇਖ (ਅਰਥਾਤ [ਲਭ] ਲਿਆ। ਉਸ ਨੂੰ ਰਾਜ ਦੇ ਦਿੱਤਾ ਗਿਆ ਅਤੇ ਸਵਰਗ ਵਿਚ ਫਿਰ ਖੁਸ਼ੀ ਦੇ ਬਹੁਤ ਵਾਜੇ ਵਜੇ।੧੪।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੧੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੧੧੭। ੨੨੯੬। ਚਲਦਾ।

ਚੌਪਈ

ਪਛਿਮ ਦੇਵ ਰਾਵ ਬਡਭਾਗੀ। ਮੰਤ੍ਰ ਕਲਾ ਰਾਨੀ ਸੋ ਪਾਗੀ।
ਜੋ ਤ੍ਰਿਯ ਕਹੈ ਵਹੈ ਜੜ ਕਰਈ। ਬਿਨੁ ਪੂਛੈ ਕਛੁ ਤਿਹਨਨੁਸਰਈ। ੧।

ਤਾ ਪਰ ਰਹਤ ਰਾਵ ਉਰਝਾਯੋ। ਦੋਇ ਪੁਤ੍ਰ ਤਾ ਤੇ ਉਪਜਾਯੋ।
ਕਾਲ ਪਾਇ ਰਾਜਾ ਮਰਿ ਗਯੋ। ਰਾਜ ਪੁਤ੍ਰ ਤਾ ਕੇ ਕੋ ਭਯੋ। ੨।

ਦੋਹਰਾ

ਏਕ ਪੁਰਖ ਆਯੋ ਤਹਾ ਅਮਿਤ ਰੂਪ ਕੀ ਖਾਨਿ।
ਲਖਿ ਰਾਨੀ ਤਿਹ ਬਸਿ ਭਈ ਬਧੀ ਬਿਰਹ ਕੈ ਬਾਨ। ੩।

ਸੌਰਠਾ

ਤਾ ਕੋ ਲਯੋ ਬੁਲਾਇ ਪਠੈ ਸਹਚਰੀ ਏਕ ਤਿਹ।
ਕਹਿਯੋ ਬਿਰਾਜਹੁ ਆਇ ਸੰਕ ਤ੍ਰਯਾਗ ਹਮ ਕੋ ਅਬੈ। ੪।

ਚੌਪਈ

ਤਬ ਸੁੰਦਰ ਤਿਨ ਹਿੰਦੈ ਬਿਚਾਰਿਯੋ। ਰਾਨੀ ਕੇ ਪ੍ਰਤਿ ਪ੍ਰਗਟ ਉਚਾਰਿਯੋ।
ਏਕ ਬਾਤ ਤੁਮ ਕਰੋ ਤਾ ਕਹਉ। ਨਾਤਰ ਧਾਮ ਨ ਤੁਮਰੇ ਰਹਉ। ੫।
ਸੁ ਹੋ ਕਹੋ ਜੋ ਯਹ ਨਹਿ ਕਰੈ। ਮੋਰ ਮਿਲਨ ਕੇ ਖੁਸ਼ਾਲ ਨ ਪਰੈ।
ਦੁਹਕਰ ਕਰਮ ਜੁ ਯਹ ਤ੍ਰਿਯ ਕਰਿ ਹੈ। ਤਬ ਯਹ ਆਜੁ ਸੁ ਹਮ ਕੋ ਬਰਿ ਹੈ। ੬।

ਦੋਹਰਾ

ਏ ਜੁ ਪੂਤ ਜੁਗ ਤੁਮ ਜਨੇ ਤਿਨ ਦੁਹੁਅਨ ਕੇ ਮਾਰਿ।
ਗੋਦ ਡਾਰਿ ਸਿਰ ਦੁਹੁ ਕੇ ਮਾਗਹੁ ਭੀਖ ਬਜਾਰ। ੭।

ਚੌਪਈ

ਤਬ ਤਿਹ ਤ੍ਰਿਯਾ ਕਾਜ ਸੋਊ ਕਿਯੋ। ਨਿਕਟ ਬੋਲਿ ਤਿਨ ਦੁਹੁਅਨ ਲਿਯੋ।
ਮਦਰਾ ਪ੍ਰਯਾਇ ਕੀਏ ਮਤਵਾਰੇ। ਖੜਗ ਕਾਢਿ ਦੋਊ ਪੂਤ ਸੰਘਾਰੇ। ੮।

ਦੋਹਰਾ

ਦੁਹੁ ਸੁਤਨ ਕੇ ਕਾਟ ਸਿਰ ਲਏ ਗੋਦ ਮੈ ਡਾਰਿ।
ਅਤਿਬ ਭੇਖ ਕੇ ਧਾਰਿ ਕਰਿ ਮਾਗੀ ਭੀਖ ਬਜਾਰ। ੯।

ਚੌਪਈ

ਭੀਖ ਮਾਗਿ ਮਿਤਵਾ ਪਹਿ ਗਈ। ਪੂਤਨ ਮੁੰਡ ਦਿਖਾਵਤ ਭਈ।
ਤੋਰੇ ਲੀਏ ਦੋਊ ਮੈ ਮਾਰੇ। ਅਬ ਭੋਗਹੁ ਮੁਹਿ ਆਨਿ ਪਿਯਾਰੇ। ੧੦।

ਚੌਪਈ

ਪੱਛਮ ਵਿਚ ਦੇਵ ਨਾਂ ਦਾ ਵਡਭਾਗੀ ਰਾਜਾ ਸੀ। ਉਹ ਮੰਤ੍ਰ ਕਲਾ ਨਾਂ ਦੀ ਰਾਣੀ ਵਿਚ ਮਗਨ ਸੀ। ਜੋ ਇਸਤਰੀ ਕਹਿੰਦੀ, ਉਹੀ ਉਹ ਮੂਰਖ ਕਰਦਾ। ਉਸ ਨੂੰ ਪੁਛੇ ਬਿਨਾ (ਉਸ ਦਾ) ਕੋਈ ਕੰਮ ਸਰਦਾ ਨਹੀਂ ਸੀ।੧।

ਰਾਜਾ ਸਦਾ ਉਸ ਵਿਚ ਹੀ ਲੀਨ ਰਹਿੰਦਾ ਸੀ। ਉਸ ਤੋਂ ਉਸ ਨੂੰ ਦੋ ਪੁੱਤਰ ਪ੍ਰਾਪਤ ਹੋਏ। ਸਮਾਂ ਆਉਣ ਤੇ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਰਾਜਾ ਹੋਇਆ।੨।

ਦੌਹਰਾ

ਉਥੇ ਇਕ ਬੰਦਾ ਆ ਗਿਆ ਜੋ ਅਪਾਰ ਸੁੰਦਰਤਾ ਦੀ ਖਾਣ ਸੀ। ਉਸ ਨੂੰ ਵੇਖ ਕੇ ਰਾਣੀ ਮੋਹਿਤ ਹੋ ਗਈ ਅਤੇ ਬਿਰਹੇ ਦੇ ਬਾਣ ਨਾਲ ਵਿੰਨ੍ਹੀ ਗਈ।੩।

ਸੌਰਠਾ

ਉਥੇ ਇਕ ਸਖੀ ਭੋਜ ਕੇ ਉਸ ਨੂੰ ਆਪਣੇ ਕੋਲ ਬੁਲਾ ਲਿਆ ਅਤੇ ਕਿਹਾ ਕਿ ਸੰਕੋਚ ਤਿਆਗ ਕੇ ਹੁਣੇ ਮੇਰੇ ਨਾਲ ਆ ਕੇ ਬਿਰਾਜੇ।੪।

ਚੌਪਈ

ਤਦ (ਉਸ) ਸੁੰਦਰ ਆਦਮੀ ਨੇ ਮਨ ਵਿਚ ਵਿਚਾਰ ਕੀਤਾ ਅਤੇ ਰਾਣੀ ਪ੍ਰਤਿ ਸਪਸ਼ਟ ਕਿਹਾ ਕਿ ਜੇ ਇਕ ਗੱਲ ਕਰੋਂ ਤਾਂ (ਮੈਂ) ਕਹਾਂ, ਨਹੀਂ ਤਾਂ ਤੇਰੇ ਘਰ ਨਹੀਂ ਰਹਾਂਗਾ।੫।

ਜੇ ਮੈਂ ਕਹਾਂਗਾ ਕਿ ਇਹ ਨਹੀਂ ਕਰ ਸਕੇਂਗੀ ਤਾਂ ਮੈਨੂੰ ਮਿਲਣ ਦੇ ਖਿਆਲ ਨਹੀਂ ਪਵੇਂਗੀ। ਜੇ (ਇਹ) ਕਠਿਨ ਕੰਮ ਇਹ ਇਸਤਰੀ ਕਰ ਲਏ ਤਦ ਇਹ ਮੈਨੂੰ ਅਜ ਹੀ ਭਾਵੇਂ ਵਰ ਲਏ।੬।

ਦੌਹਰਾ

(ਉਸ ਆਦਮੀ ਨੇ ਕਿਹਾ--) ਇਹ ਜੋ ਦੋ ਪੁੱਤਰ ਤੂੰ ਪੈਦਾ ਕੀਤੇ ਹਨ, ਇਨ੍ਹਾਂ ਦੋਹਾਂ ਨੂੰ ਮਾਰ ਦੇ ਅਤੇ ਦੋਹਾਂ ਦੇ ਸਿਰ ਗੋਦ ਵਿਚ ਪਾ ਕੇ ਬਾਜ਼ਾਰ ਵਿਚ ਭਿਖਿਆ ਮੰਗ।੭।

ਚੌਪਈ

ਤਦ ਉਸ ਇਸਤਰੀ ਨੇ ਉਹੀ ਕੰਮ ਕੀਤਾ ਅਤੇ ਦੋਹਾਂ (ਪੁੱਤਰਾਂ) ਨੂੰ ਕੋਲ ਬੁਲਾ ਲਿਆ। ਸ਼ਰਾਬ ਪਿਲਾ ਕੇ ਉਨ੍ਹਾਂ ਨੂੰ ਬੇਸੁੱਧ ਕਰ ਦਿੱਤਾ ਅਤੇ ਤਲਵਾਰ ਕਢ ਕੇ ਦੋਹਾਂ ਪੁੱਤਰਾਂ ਨੂੰ ਮਾਰ ਦਿੱਤਾ।੮।

ਦੌਹਰਾ

ਦੋਹਾਂ ਪੁੱਤਰਾਂ ਦੇ ਸਿਰ ਕਟ ਕੇ ਗੋਦ ਵਿਚ ਪਾ ਲਏ ਅਤੇ ਸਾਧਵੀ ਦਾ ਰੂਪ ਧਾਰ ਕੇ ਬਾਜ਼ਾਰ ਵਿਚ ਭਿਖ ਮੰਗੀ।੯।

ਚੌਪਈ

ਭਿਖ ਮੰਗ ਕੇ (ਉਹ) ਮਿਤਰ ਕੋਲ ਗਈ ਅਤੇ ਪੁੱਤਰਾਂ ਦੇ ਸਿਰ (ਉਸ ਨੂੰ) ਵਿਖਾਏ। (ਅਤੇ ਕਿਹਾ[]) ਮੈਂ ਤੇਰੇ ਲਈ ਦੋਹਾਂ ਨੂੰ ਮਾਰ ਦਿੱਤਾ ਹੈ। ਹੇ ਪਿਆਰੇ ! ਹੁਣ ਆ ਕੇ ਮੇਰੇ ਨਾਲ ਭੋਗ ਕਰ।੧੦।

ਦੁਹਕਰ ਕਰਮ ਜਾਰਿ ਲਖਿ ਲਯੋ। ਪਹਰ ਏਕ ਮਿਰਤਕ ਸੋ ਭਯੋ।
ਦੁਤਿਯ ਪਹਰ ਆਨਿ ਜਬ ਲਾਗਿਯੋ। ਚਿਤ੍ਰਯੋ ਛੋਰਿ ਮੂਰਛਨਾ ਜਾਗਿਯੋ। ੧੧।

ਸਵੈਯਾ

ਤਜਿਹੂੰ ਨ ਸਕੈ ਰਮਿਹੂੰ ਨ ਸਕੈ ਇਹ ਭਾਤਿ ਕੀ ਆਨਿ ਬਨੀ ਦੁਚਿਤਾਈ।
ਬੈਠ ਸਕੈ ਉਨਿਹੂੰ ਨ ਸਕੈ ਕਹਿਹੂੰ ਨ ਸਕੈ ਕਛੁ ਬਾਤ ਬਨਾਈ।
ਤ੍ਰਯਾਗਿ ਸਕੈ ਗਰ ਲਾਗਿ ਸਕੈ ਰਸ ਪਾਗਿ ਸਕੈ ਨ ਇਹੋ ਠਹਰਾਈ।
ਝੂਲਿ ਗਿਰਿਯੋ ਛਿਤ ਭੁਲ ਗਈ ਸੁਧਿ ਕਾ ਗਤਿ ਮੋਰੇ ਬਿਸ੍ਵਾਸ ਬਨਾਈ। ੧੨।

ਚੌਪਈ

ਪਹਰ ਏਕ ਬੀਤੇ ਪੁਨ ਜਾਗਿਯੋ। ਤ੍ਰਸਤ ਤ੍ਰਿਯਾ ਕੇ ਗਰ ਸੋ ਲਾਗਿਯੋ।
ਜੇ ਤ੍ਰਿਯਾ ਕਹਿਯੋ ਵਹੈ ਤਿਨ ਕੀਨੋ। ਬਹੁਰਿ ਨਾਹਿ ਕੇ ਨਾਮੁ ਨ ਲੀਨੋ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਅਠਾਰਹ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੧੮। ੨੩੦੯। ਅਫਸ੍ਰੀ।

ਚੌਪਈ

ਤਿਰਹੁਤ ਮੈ ਤਿਰਹੁਤ ਪੁਰ ਭਾਰੋ। ਤਿਹੂੰ ਲੋਕ ਭੀਤਰ ਉਜਿਯਾਰੋ।
ਜੰਤ੍ਰ ਕਲਾ ਰਾਨੀ ਇਕ ਤਾ ਕੋ। ਰੁਦ੍ਰ ਕਲਾ ਦੁਹਿਤਾ ਗ੍ਰਿਹ ਵਾ ਕੋ। ੧।

ਲਰਿਕਾਪਨ ਤਾ ਕੋ ਜਬ ਗਯੋ। ਜੋਬਨ ਆਇ ਦਮਾਮੋ ਦਯੋ।
ਇਕ ਨ੍ਰਿਪ ਸੁਤ ਸੁੰਦਰ ਤਿਹ ਲਹਿਯੋ। ਹਰ ਅਰਿ ਸਰ ਤਾ ਕੋ ਤਨ ਦਹਿਯੋ। ੨।

ਦੋਹਰਾ

ਨ੍ਰਿਪ ਸੁਤ ਅਤਿ ਸੁੰਦਰ ਘਨੋ ਸੰਬਰਾਤ੍ਰਿ ਤਿਹ ਨਾਮ।
ਤੰਤ੍ਰ ਕਲਾ ਤਾ ਕੋ ਸਦਾ ਜਪਤ ਆਠਹੂੰ ਜਾਮ। ੩।

ਅਤਿਲ

ਭੇਜਿ ਸਹਚਰੀ ਤਾਹਿ ਬੁਲਾਯੋ ਨਿਜੁ ਸਦਨ।
ਕਾਮ ਭੋਗ ਤਿਹ ਸੰਗ ਕਰਿਯੋ ਤ੍ਰਿਯਾ ਛੋਰਿ ਮਨ।
ਭਾਤਿ ਭਾਤਿ ਕੈ ਆਸਨ ਲਏ ਸੁਧਾਰਿ ਕੈ।
ਹੋ ਚੁੰਬਨ ਲਿੰਗਨ ਕਿਯ ਮਤ ਕੋਕ ਬਿਚਾਰਿ ਕੈ। ੪।

ਦੋਹਰਾ

ਜੰਤ੍ਰ ਕਲਾ ਤਿਹ ਬਾਲ ਕੀ ਮਾਤ ਗਈ ਤਬ ਆਇ।
ਤੰਤ੍ਰ ਕਲਾ ਤਾ ਤੇ ਤ੍ਰਸਤ ਮੀਤਹਿ ਲਯੋ ਦੁਰਾਇ। ੫।

ਜਦ ਯਾਰ ਨੇ ਇਹ ਕਠਿਨ ਕਰਮ ਵੇਖ ਲਿਆ ਤਾਂ ਉਹ ਇਕ ਪਹਿਰ ਤਕ ਬੇਸੁੱਧ ਹੋ ਗਿਆ। ਜਦ ਦੂਜਾ ਪਹਿਰ ਸ਼ੁਰੂ ਹੋਇਆ ਤਾਂ ਬੇਹੋਸ਼ੀ ਨੂੰ ਛੱਡ ਕੇ ਸਚੇਤ ਹੋ ਕੇ ਜਾਗ ਪਿਆ। ੧੧।

ਸਵੈਯਾ

(ਇਸ ਨੂੰ) ਛੱਡ ਵੀ ਨਹੀਂ ਸਕਦਾ, ਰਮਣ ਵੀ ਨਹੀਂ ਕਰ ਸਕਦਾ, ਇਸ ਤਰ੍ਹਾਂ ਦੀ ਦੁਬਿਧਾ ਆਣ ਬਣੀ ਹੈ। ਬੈਠ ਨਹੀਂ ਸਕਦਾ, ਉਠ ਨਹੀਂ ਸਕਦਾ ਅਤੇ ਕੁਝ ਗੱਲ ਵੀ ਸੋਚ ਕੇ ਕਹਿ ਨਹੀਂ ਸਕਦਾ। ਨ ਤਿਆਗ ਸਕਦਾ ਹੈ, ਨ ਗਲੇ ਨਾਲ ਲਗਾ ਸਕਦਾ ਹੈ, ਨ ਰਸ ਵਿਚ ਲੀਨ ਹੋ ਸਕਦਾ ਹੈ, ਮਨ ਵਿਚ ਇਹੀ (ਦੁਬਿਧਾ) ਪਸਰੀ ਹੋਈ ਹੈ। ਘੁਮੇਰੀ ਖਾ ਕੇ ਧਰਤੀ ਉਤੇ ਡਿਗ ਪਿਆ, ਹੋਸ਼ ਭੁਲ ਗਈ, ਵਿਸ਼ਵਾਸ (ਭਰੋਸੇ) ਨੇ ਮੇਰੀ ਕੀ ਹਾਲਤ ਬਣਾ ਦਿੱਤੀ ਹੈ। ੧੨।

ਚੌਪਈ

ਇਕ ਪਹਿਰ ਬੀਤਣ ਤੇ ਫਿਰ ਜਾਗਿਆ। ਡਰਦੇ ਹੋਏ ਨੇ ਇਸਤਰੀ ਨੂੰ ਗਲੇ ਨਾਲ ਲਗਾ ਲਿਆ। ਜੋ ਇਸਤਰੀ ਨੇ ਕਿਹਾ ਉਹੀ ਉਸ ਨੇ ਕੀਤਾ ਅਤੇ ਫਿਰ ਨਾਂਹ ਕਰਨ ਦਾ ਨਾਂ ਤਕ ਨ ਲਿਆ। ੧੩।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁੰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੧੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੧੮। ੨੩੦੯। ਚਲਦਾ।

ਚੌਪਈ

ਤਿਰਹੁਤ ਪ੍ਰਦੇਸ਼ ਵਿਚ ਤਿਰਹੁਤ ਨਾਂ ਦਾ ਇਕ ਵੱਡਾ ਨਗਰ ਸੀ ਜੋ ਤਿੰਨਾਂ ਲੋਕਾਂ ਵਿਚ ਪ੍ਰਸਿੱਧ ਸੀ। ਉਥੇ ਇਕ ਜੰਤ੍ਰ ਕਲਾ ਨਾਂ ਦੀ ਰਾਣੀ ਸੀ। ਉਸ ਦੇ ਘਰ ਰੁਦ੍ਰ ਕਲਾ ਨਾਂ ਦੀ ਪੁੱਤਰੀ ਸੀ। ੧।

ਜਦ ਉਸ ਦਾ ਬਚਪਨ ਬੀਤ ਗਿਆ ਅਤੇ ਜਵਾਨੀ ਨੇ ਆ ਕੇ ਨਗਾਰਾ ਵਜਾਇਆ। ਉਸ ਨੇ ਇਕ ਸੁੰਦਰ ਰਾਜ ਕੁਮਾਰ ਵੇਖਿਆ (ਤਾਂ) ਸ਼ਿਵ ਦੇ ਵੈਰੀ (ਕਾਮ ਦੇਵ) ਦੇ ਤੀਰ ਨੇ ਉਸ ਦੇ ਸ਼ਰੀਰ ਨੂੰ ਸਾੜ ਦਿੱਤਾ। ੨।

ਦੌਹਰਾ

ਰਾਜ ਕੁਮਾਰ ਬਹੁਤ ਸੁੰਦਰ ਸੀ ਅਤੇ ਸੰਬਰਾਤ੍ਰਿ ਉਸ ਦਾ ਨਾਮ ਸੀ। ਤੰਤ੍ਰ ਕਲਾ (ਰੁਦ੍ਰ ਕਲਾ) ਅੱਠੇ ਪਹਿਰ ਉਸ ਦਾ ਨਾਮ ਜਪਦੀ ਸੀ। ੩।

ਅਤਿਲ

(ਆਪਣੀ ਇਕ) ਸਖੀ ਭੇਜ ਕੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਮਨ ਖੋਲ੍ਹ ਕੇ ਉਸ ਨਾਲ ਕਾਮ-ਭੋਗ ਕੀਤਾ। ਭਾਂਤ ਭਾਂਤ ਦੇ ਆਸਨ ਚੰਗੀ ਤਰ੍ਹਾਂ ਨਾਲ ਕੀਤੇ ਅਤੇ ਕੋਕ ਸ਼ਾਸਤ੍ਰ ਅਨੁਸਾਰ ਵਿਚਾਰ ਕੇ ਚੁੰਬਨ ਅਤੇ ਆਲਿੰਗਨ ਲਏ। ੪।

ਦੌਹਰਾ

ਤਦ ਉਸ ਦੀ ਮਾਂ ਜੰਤ੍ਰ ਕਲਾ (ਉਥੇ) ਆ ਗਈ। ਤੰਤ੍ਰ ਕਲਾ ਨੇ ਉਸ ਤੋਂ ਡਰ ਕੇ ਮਿਤਰ ਨੂੰ ਲੁਕਾ ਲਿਆ। ੫।

ਚੌਪਈ

ਕੇਸਾਂਤਕ ਤਿਨ ਤੁਰਤ ਮੰਗਾਯੋ। ਲੀਪਿ ਸਮਸ ਤਾ ਕੀ ਸੋ ਲਾਯੋ।
ਤਬ ਸਭ ਕੇਸ ਦੂਰ ਹੋ ਗਏ। ਰਾਜ ਕੁਮਾਰ ਤ੍ਰਿਯਾ ਸੇ ਭਏ। ੬।

ਦੋਹਰਾ

ਸਕਲ ਬਸਤੁ ਤ੍ਰਿਯ ਕੇ ਧਰੇ ਪਹਿਰਿ ਸੁ ਭੂਖਨ ਅੰਗ।
ਨਿਰਖਤ ਛਬਿ ਸ੍ਰੀ ਰੁਦ੍ਰ ਕੇ ਜਰਿਯੋ ਜਗਤ ਅਨੰਗ। ੭।

ਚੌਪਈ

ਨਾਰਿ ਭੇਖਿ ਤਾ ਕੋ ਪਹਿਰਾਈ। ਆਪਨ ਟਰਿ ਮਾਤਾ ਪਹਿ ਆਈ।
ਧਰਮ ਭਗਨਿ ਨ੍ਰਿਪ ਸੁਤ ਠਹਰਾਯੋ। ਜਾਇ ਸਭਨ ਸੋ ਭੇਦ ਜਤਾਯੋ। ੮।

ਦੋਹਰਾ

ਧਰਮ ਭਗਨਿ ਮਾਤਾ ਸੁਨੋ ਮੋਰਿ ਪਹੁੰਚੀ ਆਇ।
ਦਰਬੁ ਬਿਦਾ ਦੈ ਕੀਜਿਯੈ ਤਾਹਿ ਨ੍ਰਿਪਹਿ ਦਰਸਾਇ। ੯।
ਸੁਣਿ ਮਾਤਾ ਬਿਹਸਿ ਬਚਨ ਤਾਹਿ ਨਿਹਾਰਿਯੋ ਆਇ।
ਗਹਿ ਬਹਿਯੋ ਤਹ ਲੈ ਗਈ ਜਹਾ ਹੁਤੇ ਨਰ ਰਾਇ। ੧੦।

ਰਾਨੀ ਬਾਚ

ਸੁਨੋ ਰਾਵ ਤਵ ਧਰਮਜਾ ਇਹਿ ਹੁਯਾ ਪਹੁੰਚੀ ਆਇ।
ਬਿਦਾ ਅਮਿਤ ਧਨ ਦੈ ਕਰੋ ਯਾ ਕੋ ਅਧਿਕ ਰਿਝਾਇ। ੧੧।

ਚੌਪਈ

ਜਬ ਇਹ ਬਾਤ ਨ੍ਰਿਪਤਿ ਸੁਨਿ ਪਾਈ। ਜਾਨ੍ਯੋ ਮੋਰਿ ਧਰਮਜਾ ਆਈ।
ਛੋਰਿ ਭੰਡਾਰ ਅਮਿਤ ਧਨ ਦਿਯੋ। ਦੁਹਿਤਾ ਹੇਤ ਬਿਦਾ ਤਿਹ ਕਿਯੋ। ੧੨।

ਮੰਤ੍ਰ ਕਲਾ ਪਿਤੁ ਤੀਰ ਉਚਾਰੀ। ਧਰਮ ਬਹਿਨ ਮੋ ਕੋ ਅਤਿ ਪ੍ਰਯਾਰੀ।
ਮੈ ਯਹ ਅਜੁ ਸੰਗ ਲੈ ਜੈਹੋ। ਬਨ ਉਪਬਨ ਕੇ ਚਰਿਤ੍ਰ ਦਿਖੈਹੋ। ੧੩।

ਯੋ ਕਹਿ ਪਲਟਿ ਧਾਮ ਨਿਜੁ ਆਈ। ਪਿਯ ਸੋ ਕਹੀ ਬਾਤ ਮੁਸਕਾਈ।
ਧਰਮ ਭਗਨਿ ਮੁਹਿ ਤੂ ਅਤਿ ਪ੍ਰਯਾਰੀ। ਇਸੀ ਪਾਲਕੀ ਚਰ੍ਹੋ ਹਮਾਰੀ। ੧੪।

ਬਾਤ ਕਹਤ ਦੋਊ ਹਮ ਜੈਹੋ। ਚਿਤ ਕੈ ਸੋਕ ਦੂਰਿ ਕਰਿ ਦੈਹੋ।
ਤਾਹਿ ਪਾਲਕੀ ਲਯੋ ਚਰ੍ਹਾਈ। ਬਨ ਉਪਬਨ ਬਿਹਰਨ ਕੋ ਆਈ। ੧੫।

ਬੀਚ ਬਜਾਰ ਪਾਲਕੀ ਗਈ। ਪਰਦਨ ਪਾਂਤਿ ਛੋਰਿ ਕੈ ਦਈ।
ਤੇ ਕਾਹੂ ਕੋ ਦ੍ਰਿਸਟਿ ਨ ਆਵੈ। ਕੇਲ ਕਮਾਤ ਚਲੇ ਦੋਊ ਜਾਵੈ। ੧੬।

ਚੌਪਈ

(ਤਦ) ਉਸ ਨੇ ਤੁਰਤ ਰੋਮਨਾਸ਼ਕ ਮੰਗਵਾਇਆ ਅਤੇ ਉਸ ਦਾ ਲੇਪ (ਉਸ ਵਿਅਕਤੀ ਦੀ) ਦਾੜੀ ਮੁੱਛਾਂ ਤੇ ਲਗਾ ਦਿੱਤਾ। ਜਦ ਉਸ ਦੇ ਵਾਲ ਸਾਫ਼ ਹੋ ਗਏ, (ਤਦ) ਰਾਜ ਕੁਮਾਰ ਇਸਤਰੀ ਵਰਗਾ ਹੋ ਗਿਆ।੬।

ਦੋਹਰਾ

(ਉਸ ਨੂੰ) ਸਾਰੇ ਬਸਤ੍ਰ ਇਸਤਰੀ ਦੇ ਪਵਾ ਦਿੱਤੇ ਅਤੇ ਸ਼ਰੀਰ ਉਤੇ ਜੇਵਰ ਸਜਾ ਦਿੱਤੇ। ਉਸ ਦੀ ਛਬੀ ਨੂੰ ਵੇਖ ਕੇ ਸ੍ਰੀ ਰੁਦ੍ਰ ਸੜ ਗਿਆ (ਅਤੇ ਉਸ ਦਾ) ਕਾਮ ਜਾਗ ਪਿਆ।੭।

ਚੌਪਈ

ਉਸ ਨੂੰ ਇਸਤਰੀ ਦੇ ਬਸਤ੍ਰ ਪਵਾ ਕੇ (ਫਿਰ) ਆਪਣੀ ਮਾਂ ਕੋਲ (ਲੈ ਕੇ) ਆਈ। ਉਸ ਰਾਜ ਕੁਮਾਰ ਨੂੰ ਆਪਣੀ ਧਰਮ-ਭੈਣ ਦਸਿਆ ਅਤੇ ਸਾਰਿਆਂ ਨੂੰ ਇਹ ਗੱਲ ਦਸ ਦਿੱਤੀ।੮।

ਦੋਹਰਾ

ਹੇ ਮਾਤਾ! ਸੁਣੋ, ਮੇਰੀ ਧਰਮ ਭੈਣ (ਮੇਰੇ ਕੋਲ) ਆਈ ਹੈ। ਇਸ ਨੂੰ ਰਾਜੇ ਨੂੰ ਵਿਖਾ ਕੇ ਬਹੁਤ ਸਾਰਾ ਧਨ ਦੇ ਕੇ ਵਿਦਾ ਕਰੋ।੯। ਮਾਤਾ ਬਚਨ ਸੁਣ ਕੇ ਖੁਸ਼ ਹੋਈ ਅਤੇ ਉਸ ਨੂੰ ਆ ਕੇ ਵੇਖਿਆ। ਉਸ ਦੀ ਬਾਂਹ ਪਕੜ ਕੇ ਉਥੇ ਲੈ ਗਈ ਜਿਥੇ ਰਾਜਾ ਬੈਠਾ ਸੀ।੧੦।

ਰਾਣੀ ਨੇ ਕਿਹਾ--

ਹੇ ਰਾਜਨ! ਸੁਣੋ, ਤੁਹਾਡੀ ਧਰਮ-ਪੁੱਤਰੀ ਇਥੇ ਆਈ ਹੈ। ਉਸ ਨੂੰ ਖੁਸ਼ ਕਰਦੇ ਹੋਇਆਂ ਬਹੁਤ ਸਾਰਾ ਧਨ ਦੇ ਕੇ ਵਿਦਾ ਕਰ ਦਿਓ।੧੧।

ਚੌਪਈ

ਜਦ ਇਹ ਗੱਲ ਰਾਜੇ ਨੇ ਸੁਣੀ ਕਿ ਮੇਰੀ ਧਰਮ-ਪੁੱਤਰੀ ਆਈ ਹੈ ਤਾਂ ਖਜ਼ਾਨਾ ਖੋਲ੍ਹ ਕੇ ਬਹੁਤ ਧਨ ਦਿੱਤਾ ਅਤੇ ਪੁੱਤਰੀ ਦੇ ਹਿਤ ਨਾਲ ਉਸ ਨੂੰ ਵਿਦਾ ਕੀਤਾ।੧੨।

ਮੰਤ੍ਰ ਕਲਾ ਨੇ ਪਿਤਾ ਕੋਲ ਕਿਹਾ ਕਿ ਧਰਮ-ਭੈਣ ਮੈਨੂੰ ਬਹੁਤ ਪਿਆਰੀ ਹੈ। ਮੈਂ ਅਜ ਇਸ ਨੂੰ ਨਾਲ ਲੈ ਜਾਵਾਂਗੀ ਅਤੇ ਬਨਾਂ ਉਪਬਨਾਂ ਦੇ ਕਈ ਪ੍ਰਕਾਰ ਦੇ ਨਜ਼ਾਰੇ ('ਚਰਿਤ੍ਰ') ਵਿਖਾਵਾਂਗੀ।੧੩।

ਇਹ ਕਹਿ ਕੇ ਉਹ ਮਹੱਲ ਵਿਚ ਪਰਤ ਆਈ ਅਤੇ ਪ੍ਰੀਤਮ ਨੂੰ ਹੱਸ ਕੇ ਕਿਹਾ--ਹੇ ਧਰਮ-ਭੈਣ! ਤੂੰ ਮੈਨੂੰ ਬਹੁਤ ਪਿਆਰੀ ਹੈਂ। (ਇਸ ਲਈ) ਇਸੇ ਮੇਰੇ ਵਾਲੀ ਪਾਲਕੀ ਵਿਚ ਬੈਠ ਜਾ।੧੪।

ਅਸੀਂ ਦੋਵੇਂ ਗੱਲਾਂ ਕਰਦੀਆਂ ਜਾਵਾਂਗੀਆਂ ਅਤੇ ਚਿਤ ਦੇ ਦੁਖ ਦੂਰ ਕਰ ਦਿਆਂਗੀ। ਉਸ ਨੂੰ ਪਾਲਕੀ ਵਿਚ ਚੜ੍ਹਾ ਲਿਆ ਅਤੇ ਬਨ ਉਪਬਨ ਵਿਚ ਫਿਰਨ ਲਈ ਆ ਗਈ।੧੫।

(ਜਦੋਂ) ਪਾਲਕੀ ਬਾਜ਼ਾਰ ਵਿਚੋਂ ਲੰਘੀ ਤਾਂ ਪਰਦਿਆਂ ਦੇ ਪੱਲੇ ਖੋਲ੍ਹ ਦਿੱਤੇ। ਇਸ ਕਰ ਕੇ (ਉਹ) ਕਿਸੇ ਨੂੰ ਇਸ ਨਹੀਂ ਰਹੀਆਂ ਸਨ ਅਤੇ ਦੋਵੇਂ ਕੋਲ ਕਰਦੀਆਂ ਹੋਈਆਂ ਜਾ ਰਹੀਆਂ ਸਨ।੧੬।

ਮਨ ਭਾਵਤ ਕੇ ਭੋਗ ਕਮਾਏ। ਦਿਨ ਬਜਾਰ ਮਹਿ ਕਿਨੂੰ ਨ ਪਾਏ।
ਅਸਟ ਕਹਾਰਨ ਕੇ ਕੰਧ ਉਪਰ। ਜਾਂਘੇ ਲਈ ਮੀਤ ਭੁਜ ਦੂਪਰ। ੧੭।

ਜੁਯੋ ਜੁਯੋ ਚਲੀ ਪਾਲਕੀ ਜਾਵੈ। ਤੁਯੋ ਪ੍ਰੀਤਮ ਚਟਕੇ ਚਟਕਾਵੈ।
ਲਹੈ ਕਹਾਰ ਪਾਲਕੀ ਚਰਿ ਕੈ। ਤੁਯੋ ਤੁਯੋ ਗਹੈ ਕੰਧ ਦ੍ਰਿੜ ਕਰਿ ਕੈ। ੧੮।

ਬਨ ਮੈ ਜਾਇ ਪਾਲਕੀ ਧਰੀ। ਭਾਤਿ ਭਾਤਿ ਸੇਤੀ ਰਤਿ ਕਰੀ।
ਅਮਿਤ ਦਰਬੁ ਚਾਹਿਯੋ ਸੋ ਲਯੋ। ਤ੍ਰਿਯ ਕਰਿ ਤਾਹਿ ਦੇਸ ਲੈ ਗਯੋ। ੧੯।

ਲਿਖਿ ਪਤਿਯਾ ਡੋਰੀ ਮਹਿ ਧਰੀ। ਮਾਤ ਪਿਤਾ ਤਨ ਇਹੈ ਉਚਰੀ।
ਨਰ ਸੁੰਦਰ ਮੋ ਕਹ ਯਹ ਭਾਯੋ। ਤਾ ਤੇ ਮੈ ਯਹ ਚਰਿਤ ਬਨਾਯੋ। ੨੦।

ਵਹ ਧ੍ਰਮਜਾ ਨਹਿ ਹੋਇ ਤਿਹਾਰੀ। ਜੋ ਮੈ ਪਕਰਿ ਪਾਲਕੀ ਡਾਰੀ।
ਕਚਅਰਿ ਲਏ ਦੂਰਿ ਕਚ ਕਏ। ਭੂਖਨ ਬਸਤ੍ਰ ਬਾਲ ਕੇ ਦਏ। ੨੧।

ਜੋ ਧਨ ਚਹਿਯੋ ਸੋਊ ਸਭ ਲੀਨੋ। ਤਾਤ ਮਾਤ ਕੋ ਦਰਸਨ ਕੀਨੋ।
ਤੁਮ ਤੇ ਜਬ ਲੈ ਬਿਦਾ ਸਿਧਾਈ। ਯਾ ਕੇ ਸੰਘ ਤਬੈ ਉਠਿ ਆਈ। ੨੨।

ਦੋਹਰਾ

ਦੇਸ ਸੁਖੀ ਤੁਮਰੋ ਬਸੋ ਸੁਖੀ ਰਹਹੁ ਤੁਮ ਤਾਤ।
ਸੁਖੀ ਦੋਊ ਹਮਹੂੰ ਬਸੈ ਚਿਰ ਜੀਵੋ ਤੁਮ ਮਾਤ। ੨੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨੀਸਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੧੯। ੨੩੩੨। ਅਫਸ੍ਰੀ।

ਦੋਹਰਾ

ਏਕ ਦਿਵਸ ਸ੍ਰੀ ਇੰਦ੍ਰ ਜੂ ਹਰ ਘਰ ਕਿਯੋ ਪਿਯਾਨ।
ਮਹਾ ਰੁਦ੍ਰ ਕਉ ਰੁਦ੍ਰ ਲਖਿ ਚਿੰਤ ਬਢੀ ਅਪ੍ਰਮਾਨ। ੧।

ਚੌਪਈ

ਦੇਵਤੇਸ ਜਬ ਰੁਦ੍ਰ ਨਿਹਾਰਿਯੋ। ਮਹਾ ਕੋਪ ਕਰਿ ਬਜ੍ਰ ਪ੍ਰਹਾਰਿਯੋ।
ਤਾ ਤੇ ਅਮਿਤ ਕੋਪ ਤਬ ਤਯੋ। ਛਾਡਤ ਜ੍ਵਾਲ ਬਕਤ੍ਰ ਤੇ ਭਯੋ। ੨।
ਪਸਰਿ ਜ੍ਵਾਲ ਸਭ ਜਗ ਮਹਿ ਗਈ। ਦਾਹਤ ਤੀਨਿ ਭਵਨ ਕਹ ਭਈ।
ਦੇਵ ਦੈਤ ਸਭ ਹੀ ਡਰ ਪਾਏ। ਮਿਲਿ ਕਰਿ ਮਹਾ ਰੁਦ੍ਰ ਪਹਿ ਆਏ। ੩।
ਮਹਾ ਰੁਦ੍ਰ ਤਬ ਕੋਪ ਨਿਵਾਰਿਯੋ। ਬਾਰਿਧ ਮੈ ਪਾਵਕ ਕੋ ਡਾਰਿਯੋ।
ਸਕਲ ਤੇਜ ਇਕਠੋ ਹੂੰ ਗਯੋ। ਤਾ ਤੇ ਦੈਤ ਜਲੰਧਰ ਭਯੋ। ੪।

ਉਹ ਮਨ ਭਾਉਂਦੇ ਭੋਗ ਕਰ ਰਹੀਆਂ ਸਨ ਅਤੇ ਦਿਨ ਵਿਚ ਵੀ ਬਾਜ਼ਾਰ ਵਿਚ ਕੋਈ ਵੇਖ ਨਹੀਂ ਰਿਹਾ ਸੀ। ਅੱਠਾਂ ਕਹਾਰਾਂ ਦੁਆਰਾ ਚੁਕੀ ਹੋਈ ਪਾਲਕੀ ਵਿਚ ਮਿਤਰ ਨੇ (ਰਾਜ ਕੁਮਾਰੀ ਦੀਆਂ) ਦੋਵੇਂ ਟੰਗਾਂ ਦੋਹਾਂ ਬਾਂਹਵਾਂ ਉਪਰ ਲਈਆਂ ਹੋਈਆਂ ਸਨ। ੧੭।

ਜਿਉਂ ਜਿਉਂ ਪਾਲਕੀ ਚਲਦੀ ਜਾ ਰਹੀ ਸੀ ਤਿਵੇਂ ਪ੍ਰੀਤਮ ਚਟਕਾਰੇ ਮਾਰ ਰਿਹਾ ਸੀ। (ਜਿਉਂ ਜਿਉਂ) ਕਹਾਰ ਪਾਲਕੀ ਵਿਚੋਂ 'ਚੀਕੂੰ ਚੀਕੂੰ' ਦੀ ਆਵਾਜ਼ ਸੁਣਦੇ, ਤਿਉਂ ਤਿਉਂ ਉਹ ਮੋਢੇ ਨਾਲ ਘੁਟ ਕੇ ਪਕੜ ਲੈਂਦੇ ਸਨ। ੧੮।

(ਉਨ੍ਹਾਂ ਨੇ) ਜਾ ਕੇ ਬਨ ਵਿਚ ਪਾਲਕੀ ਧਰ ਦਿੱਤੀ ਅਤੇ (ਉਨ੍ਹਾਂ ਨੇ) ਭਾਂਤ ਭਾਂਤ ਦੀ ਰਤੀ-ਕ੍ਰੀੜਾ ਕੀਤੀ। (ਉਸ ਨੇ) ਜੋ ਚਾਹਿਆ, ਅਮਿਤ ਧਨ ਲੈ ਲਿਆ ਅਤੇ ਉਸ ਨੂੰ (ਆਪਣੀ) ਇਸਤਰੀ ਬਣਾ ਕੇ ਦੇਸ਼ ਲੈ ਗਿਆ। ੧੯।

ਰਾਜ ਕੁਮਾਰੀ ਨੇ ਇਕ ਪੱਤਰ ਲਿਖ ਕੇ ਪਾਲਕੀ ਵਿਚ ਰਖ ਦਿੱਤਾ ਅਤੇ ਮਾਤਾ ਪਿਤਾ ਪ੍ਰਤਿ ਇਹ ਕਿਹਾ ਕਿ ਇਹ ਵਿਅਕਤੀ ਮੈਨੂੰ ਬਹੁਤ ਚੰਗਾ ਲਗਿਆ ਸੀ, ਇਸ ਲਈ ਮੈਂ ਇਹ ਚਰਿਤ੍ਰ ਬਣਾਇਆ ਸੀ। ੨੦।

ਉਹ ਤੁਹਾਡੀ ਧਰਮ-ਪੁੱਤਰੀ ਨਹੀਂ ਸੀ ਜਿਸ ਨੂੰ ਪਕੜ ਕੇ ਮੈਂ ਪਾਲਕੀ ਵਿਚ ਬਿਠਾਇਆ ਸੀ। ਰੋਮਨਾਸਨੀ ('ਕਚਅਰਿ') ਲੈ ਕੇ (ਮੈਂ ਉਸ ਦੇ) ਵਾਲ ਦੂਰ ਕਰ ਦਿੱਤੇ ਅਤੇ ਇਸਤਰੀ ਦੇ ਬਸਤ੍ਰ ਅਤੇ ਗਹਿਣੇ ਦੇ ਦਿੱਤੇ। ੨੧।

ਜੋ ਧਨ ਚਾਹੀਦਾ ਸੀ, ਉਹ ਲੈ ਲਿਆ ਹੈ ਅਤੇ ਮਾਤਾ ਪਿਤਾ ਦੇ ਦਰਸ਼ਨ ਕਰ ਲਏ ਹਨ। ਜਿਸ ਵੇਲੇ ਤੋਂ ਤੁਹਾਡੇ ਤੋਂ ਵਿਦਾ ਹੋਈ ਹਾਂ, ਤਦੋਂ ਇਸ ਨਾਲ ਉਠ ਕੇ ਆ ਗਈ ਹਾਂ। ੨੨।

ਦੋਹਰਾ

ਹੇ ਪਿਤਾ ਜੀ! ਤੁਸੀਂ ਸੁਖੀ ਰਹੋ ਅਤੇ ਤੁਹਾਡਾ ਦੇਸ਼ ਸੁਖੀ ਵਸੇ। ਅਸੀਂ ਵੀ ਦੋਵੇਂ ਸੁਖੀ ਵਸੀਏ ਅਤੇ ਹੇ ਮਾਤਾ ਜੀ! ਤੁਸੀਂ ਚਿਰਾਂ ਤਕ ਜੀਓ। ੨੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੧੯ਵੇਂ ਚਰਿਤ੍ਰ ਦੀ ਸਮਾਪਤੀ, ਸਭਾ ਸੁਭਾ ਹੈ। ੧੧੯। ੨੩੩੨। ਚਲਦਾ।

ਦੋਹਰਾ

ਇਕ ਦਿਨ ਸ੍ਰੀ ਇੰਦਰ ਜੀ ਸ਼ਿਵ ਦੇ ਘਰ ਗਏ। ਮਹਾ ਰੁਦ੍ਰ ਨੂੰ ਭਿਆਨਕ ਰੂਪ ਵਿਚ ਵੇਖ ਕੇ ਬਹੁਤ ਚਿੰਤਾ ਹੋਈ। ੧।

ਚੌਪਈ

ਜਦ ਇੰਦਰ ('ਦੇਵਤੇਸ') ਨੇ ਰੁਦ੍ਰ ਨੂੰ ਵੇਖਿਆ ਤਾਂ ਬਹੁਤ ਗੁੱਸੇ ਹੋ ਕੇ ਬਜ੍ਞ ਦਾ ਵਾਰ ਕੀਤਾ। (ਤਾਂ ਰੁਦ੍ਰ ਦਾ) ਗੁੱਸਾ ਹੋਰ ਭੜਕ ਉਠਿਆ ਅਤੇ ਮੂੰਹ ਤੋਂ ਅਗਨੀ ਕੱਢਣ ਲਗਾ। ੨।

ਸਾਰੇ ਸੰਸਾਰ ਵਿਚ ਅਗਨੀ ਪਸਰ ਗਈ ਅਤੇ ਤਿੰਨਾਂ ਲੋਕਾਂ ਨੂੰ ਸਾੜਨ ਲਗੀ। ਦੇਵਤੇ ਅਤੇ ਦੈਂਤ ਸਾਰੇ ਡਰ ਗਏ ਅਤੇ ਮਿਲ ਕੇ ਮਹਾ ਰੁਦ੍ਰ ਕੋਲ ਪਹੁੰਚੇ। ੩।

ਤਦ ਮਹਾ ਰੁਦ੍ਰ ਨੇ ਕ੍ਰੋਧ ਨੂੰ ਛੱਡ ਦਿੱਤਾ ਅਤੇ ਅਗਨੀ ਨੂੰ ਸਮੁੰਦਰ ਵਿਚ ਸੁਟ ਦਿੱਤਾ। ਸਾਰਾ ਤੇਜ ਇਕੱਠਾ ਹੋ ਗਿਆ। ਉਸ ਤੋਂ ਜਲੰਧਰ ਦੈਂਤ ਪੈਦਾ ਹੋਇਆ। ੪।

ਬ੍ਰਿੰਦਾ ਨਾਮ ਤ੍ਰਿਯਾਤਿਨ ਕੀਨੀ। ਅਤਿ ਪਤਿਬ੍ਰਤਾ ਜਗਤ ਮੈ ਚੀਨੀ।
ਤਿਹ ਪ੍ਰਸਾਦਿ ਪਤਿ ਰਾਜ ਕਮਾਵੈ। ਤਾ ਕੋ ਦੁਸਟ ਨ ਦੇਖਨ ਪਾਵੈ। ੫।

ਦੇਵ ਅਦੇਵ ਜੀਤਿ ਤਿਨ ਲਏ। ਲੋਕ ਚਤੁਰ ਦਸ ਬਸਿ ਮਹਿ ਭਏ।
ਸੇਸ ਅਲਿਕੇਸ ਸਭੈ ਬਿਲਖਾਏ। ਬਿਸਨ ਆਦਿ ਪੁਰ ਜੀਤਿ ਬਤਾਏ। ੬।

ਦੋਹਰਾ

ਸੇਸ ਜਲੇਸ ਸੁਰੇਸ ਸਭ ਪੁਰੀ ਬਸਾਏ ਆਨਿ।
ਮਹਾ ਰੁਦ੍ਰ ਕੀ ਬਾਲ ਲਖਿ ਰੀਝਿਯੋ ਅਸੁਰ ਨਿਦਾਨ। ੭।

ਚੌਪਈ

ਤ੍ਰਿਯ ਕੋ ਰੂਪ ਨਿਰਖਿ ਲਲਚਾਯੋ। ਚਤੁਰ ਦੂਤ ਤਿਹ ਤੀਰ ਪਠਾਯੋ।
ਮੋ ਕਹ ਰੁਦ੍ਰ ਪਾਰਬਤੀ ਦੀਜੈ। ਨਾਤਰ ਮੀਚ ਮੁੰਡ ਪਰ ਲੀਜੈ। ੮।

ਮਹਾ ਰੁਦ੍ਰ ਬਾਚ

ਦੋਹਰਾ

ਦੁਹਿਤਾ ਭਗਨੀ ਦੀਜਿਯਤ ਬੇਦ ਬਿਧਾਨ ਬਨਾਇ।
ਅਬ ਲੋ ਕਿਸੁੰ ਨ ਤ੍ਰਿਯ ਦਈ ਸੁਨੁ ਅਸੁਰਨ ਕੇ ਰਾਇ। ੯।

ਚੌਪਈ

ਕੋਪੁਯੋ ਅਸੁਰੇਸਰ ਹੰਕਾਰੀ। ਸੈਨਾ ਜੋਰਿ ਦਾਨਵਨ ਭਾਰੀ।
ਸੁੰਭ ਨਿਸੁੰਭ ਬੁਲਾਏ ਤਬ ਹੀ। ਰਕਮ ਬੀਜ ਜ੍ਵਾਲਾਛਨ ਸਭ ਹੀ। ੧੦।

ਭੁਜੰਗ ਛੰਦ

ਮਹਾ ਕੋਪ ਕੈ ਕੈ ਹਠੀ ਦੈਤ ਗਾਜੈ। ਉਠੇ ਬਾਧਿ ਬਾਨਾਨ ਬਾਂਕੇ ਬਿਰਾਜੈ।
ਲਏ ਸੂਲ ਸੈਥੀਨ ਆਛੇ ਸੁਹਾਵੈ। ਬਿਯੋ ਕੋਨ ਜੋਧਾ ਜੋ ਤਾ ਕੋ ਦਬਾਵੈ। ੧੧।

ਇਤੈ ਰੁਦ੍ਰ ਕੋਪਿਯੋ ਸੁ ਡੋਰੂ ਬਜਾਯੋ। ਉਤੈ ਬਾਧ ਗਾੜੀ ਅਨੀ ਇੰਦਰ ਆਯੋ।
ਲਏ ਸੂਰ ਸਾਥੀ ਘਨੀ ਚੰਦ੍ਰ ਆਛੇ। ਸਭੈ ਸੂਲ ਸੈਥੀ ਲਏ ਕਾਛ ਕਾਛੇ। ੧੨।

ਹਠੀ ਕੋਪ ਕੈ ਕੈ ਮਹਾ ਦੈਤ ਭੂਕੇ। ਚਲੇ ਭਾਤਿ ਐਸੀ ਸੁ ਮਾਨੋ ਭਭੂਕੇ।
ਗ੍ਰੂਜੈ ਹਾਥ ਲੀਨੇ ਗ੍ਰੂਜੇ ਬੀਰ ਭਾਰੇ। ਟਰੈ ਨਾਹਿ ਟਾਰੇ ਨਹੀ ਜਾਤ ਮਾਰੇ। ੧੩।

ਹਠੇ ਦੇਵ ਬਾਂਕੀ ਅਨੀ ਸਾਥ ਲੈ ਕੈ। ਮਹਾ ਰੁਦ੍ਰ ਕੋ ਜੁਧ ਕੈ ਅਗ੍ਰੂ ਕੈ ਕੈ।
ਲਏ ਬਿਸਨ ਜੋਧਾ ਸੁ ਐਸ ਬਿਰਾਜੈ। ਲਖੇ ਦੇਵ ਕੰਨ੍ਯਾਨ ਕੋ ਦਰਪੁ ਭਾਜੈ। ੧੪।

ਉਸ ਨੇ ਬ੍ਰਿੰਦਾ ਨਾਂ ਦੀ ਇਸਤਰੀ ਨੂੰ ਗ੍ਰਹਿਣ ਕੀਤਾ ਜੋ ਜਗਤ ਵਿਚ ਅਤਿ ਪਤਿਬ੍ਰਤਾ ਮੰਨੀ ਜਾਂਦੀ ਸੀ। ਉਸੇ ਦੀ ਕ੍ਰਿਪਾ ਕਰ ਕੇ ਪਤੀ ਰਾਜ ਕਮਾਉਂਦਾ ਸੀ। ਉਸ ਨੂੰ ਕੋਈ ਦੁਸ਼ਟ ਵੇਖ ਵੀ ਨਹੀਂ ਸਕਦਾ ਸੀ।੫।

ਉਸ ਨੇ (ਸਾਰੇ) ਦੇਵਤੇ ਅਤੇ ਦੈਂਤ ਜਿਤ ਲਏ ਅਤੇ ਚੌਦਾਂ ਲੋਕਾਂ ਨੂੰ ਵਸ ਵਿਚ ਕਰ ਲਿਆ। ਸ਼ੇਸ਼ਨਾਗ ਅਤੇ ਕੁਬੇਰ ('ਅਲਿਕੋਸ') ਸਭ ਬਹੁਤ ਦੁਖੀ ਹੋਏ ਅਤੇ ਵਿਸ਼ਨੂੰ ਆਦਿ ਦੀ ਪੁਰੀ ਨੂੰ ਵੀ ਜਿਤ ਕੇ ਦਸ ਦਿੱਤਾ।੬।

ਦੋਹਰਾ

ਸ਼ੇਸ਼ਨਾਗ, ਵਰੁਣ, ਇੰਦਰ ਆਦਿ ਸਭ ਨੂੰ (ਆਪਣੀ) ਪੁਰੀ ਵਿਚ ਵਸਾ ਲਿਆ। ਉਹ ਮੂਰਖ ਸ਼ਿਵ ਜੀ ਦੀ ਇਸਤਰੀ ਨੂੰ ਵੇਖ ਕੇ ਮੋਹਿਤ ਹੋ ਗਿਆ।੭।

ਚੌਪਈ

ਇਸਤਰੀ ਦਾ ਰੂਪ ਵੇਖ ਕੇ (ਜਲੰਧਰ) ਲਲਚਾ ਗਿਆ ਅਤੇ ਉਸ ਕੋਲ (ਇਕ) ਚਾਲਾਕ ਦੂਤ ਨੂੰ ਭੇਜਿਆ (ਅਤੇ ਸੁਨੇਹਾ ਘਲਿਆ) [] ਹੇ ਰੁਦ੍ਰ! ਮੈਨੂੰ ਪਾਰਬਤੀ ਦੇ ਦਿਓ, ਨਹੀਂ ਤਾਂ ਮੌਤ ਨੂੰ ਸਿਰ ਉਤੇ ਆਇਆ ਸਮਝੋ।੮।

ਮਹਾ ਰੁਦ੍ਰ ਨੇ ਕਿਹਾ--

ਦੋਹਰਾ

ਧੀ ਅਤੇ ਭੈਣ ਵੇਦ ਦੇ ਵਿਧਾਨ ਅਨੁਸਾਰ ਦਿੱਤੀਆਂ ਜਾਂਦੀਆਂ ਹਨ। ਪਰ ਹੇ ਦੈਂਤਾਂ ਦੇ ਰਾਜੇ! ਸੁਣੋ, ਹੁਣ ਤਕ ਕਿਸੇ ਨੇ ਇਸਤਰੀ ਨਹੀਂ ਦਿੱਤੀ।੯।

ਚੌਪਈ

ਉਹ ਹੰਕਾਰੀ ਦੈਂਤ-ਰਾਜ ਕ੍ਰੋਧਿਤ ਹੋ ਗਿਆ ਅਤੇ ਦੈਂਤਾਂ ਦੀ ਬਹੁਤ ਸਾਰੀ ਸੈਨਾ ਇਕੱਠੀ ਕਰ ਲਈ। ਸੁੰਭ, ਨਿਸ਼ੰਭ, ਰਕਤਬੀਜ, ਜ੍ਵਾਲਾਛ ਵਰਗੇ ਸਾਰੇ ਦੈਂਤਾਂ ਨੂੰ ਉਸ ਵੇਲੇ ਬੁਲਾ ਲਿਆ।੧੦।

ਭੁਜੰਗ ਛੰਦ

ਹਠੀ ਦੈਂਤ ਬਹੁਤ ਗੁੱਸਾ ਕਰ ਕੇ ਗਜੇ ਅਤੇ ਸੁੰਦਰ ਬਾਣੇ ਧਾਰ ਕੇ ਸਜ ਗਏ। (ਉਨ੍ਹਾਂ ਦੇ ਹੱਥਾਂ ਵਿਚ) ਤ੍ਰਿਸ਼ੂਲ ਅਤੇ ਬਰਛੇ ਸ਼ੋਭ ਰਹੇ ਸਨ। ਦੂਜਾ ਹੋਰ ਕਿਹੜਾ ਯੋਧਾ ਹੈ ਜੋ ਉਨ੍ਹਾਂ ਨੂੰ ਦਬਾਵੇ।੧੧।

ਇਧਰੋਂ ਰੁਦ੍ਰ ਕ੍ਰੋਧਿਤ ਹੋਇਆ ਅਤੇ ਡੋਰੂ ਵਜਾਇਆ। ਉਧਰੋਂ ਇੰਦਰ ਵੀ ਬਹੁਤ ਵੱਡੀ ਸੈਨਾ ਲੈ ਕੇ ਆ ਗਿਆ। ਸੂਰਜ ਅਤੇ ਚੰਦ੍ਰਮਾ ਨੇ ਵੀ ਬਹੁਤ ਸਾਰੇ ਸਾਥੀ ਲੈ ਲਏ ਅਤੇ ਸਭ ਨੇ ਤ੍ਰਿਸ਼ੂਲ ਅਤੇ ਬਰਛੇ ਚੰਗੀ ਤਰ੍ਹਾਂ ਧਾਰਨ ਕਰ ਲਏ।੧੨।

ਬਹੁਤ ਕ੍ਰੋਧ ਕਰ ਕੇ ਹਠੀਲੇ ਦੈਂਤ ਆਣ ਢੁਕੇ ਸਨ ਅਤੇ ਇਸ ਤਰ੍ਹਾਂ ਚਲਦੇ ਸਨ ਮਾਨੇ ਭਾਂਬੜ ਹੋਣ। (ਉਨ੍ਹਾਂ ਨੇ) ਹੱਥ ਵਿਚ ਗੁਰਜ ਲਏ ਹੋਏ ਸਨ ਅਤੇ ਵੱਡੇ ਸੂਰਮੇ ਗੱਜ ਰਹੇ ਸਨ। ਨ ਉਹ (ਯੁੱਧ-ਭੂਮੀ ਵਿਚੋਂ) ਹਟਾਏ ਜਾ ਸਕਦੇ ਸਨ ਅਤੇ ਨ ਹੀ ਮਾਰੇ ਜਾ ਸਕਦੇ ਸਨ।੧੩।

ਹਠੀ ਦੇਵਤੇ ਬਹੁਤ ਤਕੜੀ ਸੈਨਾ ਨਾਲ ਲੈ ਕੇ ਮਹਾ ਰੁਦ੍ਰ ਵਲੋਂ ਯੁੱਧ ਕਰਨ ਲਈ ਅਗੋਂ ਆ ਪਹੁੰਚੇ। ਵਿਸ਼ਨੂੰ ਵੀ ਯੋਧਿਆਂ ਨੂੰ ਨਾਲ ਲੈ ਕੇ ਇਸ ਤਰ੍ਹਾਂ ਸਜ ਰਹੇ ਸਨ ਕਿ ਉਨ੍ਹਾਂ ਨੂੰ ਵੇਖ ਕੇ ਦੇਵ-ਕੰਨਿਆਵਾਂ ਦਾ ਹੰਕਾਰ ਵੀ ਖ਼ਤਮ ਹੋ ਰਿਹਾ ਸੀ।੧੪।

ਇਤੈ ਦੈਤ ਬਾਂਕੇ ਉਤੇ ਦੇਵ ਸੋਹੈ। ਦਿਤ੍ਰਯਾਦਿਤ ਜੂ ਜਾਨ ਕੇ ਮਾਨ ਸੋਹੈ।
ਬਜੈ ਸਾਰ ਗਾੜੋ ਨਹੀ ਭਾਜ ਜਾਵੈ। ਦੁਹੂੰ ਓਰ ਤੇ ਖਿੰਗ ਖੜੀ ਨਚਾਵੈ। ੧੫।

ਪਰਿਯੋ ਲੋਹ ਗਾੜੋ ਤਹਾ ਭਾਤਿ ਐਸੀ। ਮਨੋ ਕ੍ਰਾਰ ਕੇ ਮੇਘ ਕੀ ਬ੍ਰਿਸਟਿ ਜੈਸੀ।
ਹਠਿਯੋ ਹਾਥ ਮੈ ਸੂਲ ਕੇ ਸੂਲ ਲੈ ਕੈ। ਤਿਸੀ ਛੇਤ੍ਰ ਛਤ੍ਰੀਨ ਕੇ ਛਿਪੂ ਛੈ ਕੈ। ੧੬।

ਬਜਿਯੋ ਰਾਗ ਮਾਰੂ ਤਿਸੀ ਖੇਤ ਭਾਰੋ। ਕਿਸੀ ਕਾਜ ਜੋ ਬੋ ਨ ਸੋਊ ਪਧਾਰੋ।
ਲਰੇ ਬਾਲ ਐ ਬ੍ਰਿਧ ਜੂ ਆ ਰਿਸੈ ਕੈ। ਗਏ ਪਾਕ ਸਾਹੀਦ ਯਾਕੀਨ ਹੂੰ ਕੈ। ੧੭।

ਡਿਮਿ ਡਿਮਿ ਡਿਮਿ ਡਾਮਰੂ ਡਮਕਹਿੰ। ਅਸਿ ਅਨੇਕ ਹਾਥਨ ਮਹਿੰ ਦਮਕਹਿੰ।
ਕਟਿ ਕਟਿ ਮਰੇ ਬਿਕਟ ਭਟ ਰਨ ਮੈ। ਰਿਝਿ ਰਿਝਿ ਬਰੈ ਬਰੰਗਨਨ ਮਨ ਮੈ। ੧੮।

ਲਹ ਲਹ ਕੋਟਿ ਧੁਜਾ ਫਹਰਾਵੈ। ਸੂਰਜ ਚੰਦ੍ਰ ਨ ਦੇਖੇ ਜਾਵੈ।
ਕਹਕ ਕਹਕ ਤਹ ਕਰੈ ਮਸਾਨਾ। ਨਾਚੇ ਬਾਜੇ ਜੁਝਊਆ ਜਾਨਾ। ੧੯।

ਦੌਹਰਾ

ਪਰਸ ਪਾਸ ਅਸਿ ਬਜ੍ਹ ਭੇ ਬਰਿਸੇ ਬਿਸਿਖ ਬਿਸੇਖ।
ਘਾਯਲ ਸਭੁ ਸੂਰਾ ਭਏ ਜੁਝਤ ਭਏ ਅਸੇਖ। ੨੦।

ਭੁਜੰਗ ਛੰਦ

ਮਹਾ ਜੁਧ ਕੈ ਕੈ ਸਭੈ ਦੇਵ ਹਾਰੇ। ਤ੍ਰਿਯਾ ਪਤਿਬ੍ਰਤਾ ਤੇ ਨ ਜਾਵੈ ਸੰਘਾਰੇ।
ਗਏ ਜੁਝ ਜੋਧਾ ਮਹਾ ਐਠਿਯਾਰੇ। ਰਹੇ ਤੇ ਚਹੂੰ ਓਰ ਐ ਕੈ ਹਕਾਰੇ। ੨੧।

ਕਹਾ ਜਾਤ ਦੇਵੇਸ ਜਾਨੇ ਨ ਦੈ ਹੈ। ਇਸੀ ਛੇਤ੍ਰ ਮੈ ਮਾਰਿ ਕੈ ਤੋਹਿ ਲੈ ਹੈ।
ਮੰਡੇ ਬੀਰ ਬਾਨਾਨ ਬਾਜਾਨ ਲੈ ਕੈ। ਮਹਾ ਕੋਪ ਕੀ ਚਿਤ ਕੋ ਓਪ ਦੈ ਕੈ। ੨੨।

ਤਬੈ ਬਿਸਨ ਜੂ ਮੰਤ੍ਰ ਐਸੇ ਬਿਚਾਰਿਯੋ। ਸਭੈ ਦਾਨਵਾਨੇਸ ਕੋ ਭੇਸ ਧਾਰਿਯੋ।
ਜਿਸੀ ਬਾਗ ਮੈ ਨਾਰ ਬ੍ਰਿੰਦਾ ਬਿਰਾਜੈ। ਲਖੇ ਜਾਹਿ ਕੰਦੂਪ ਕੋ ਦਰਪੁ ਭਾਜੈ। ੨੩।

ਦੌਹਰਾ

ਜਾਲੰਧਰ ਕੇ ਭੇਸ ਧਰਿ ਤਹਾ ਪਹੁੰਚਯੋ ਜਾਇ।
ਪਤਿ ਕੋ ਰੂਪ ਪਛਾਨਿ ਕੈ ਰੀਝਤ ਭਈ ਸੁ ਭਾਇ। ੨੪।

ਚੌਪਈ

ਭਾਤਿ ਭਾਤਿ ਤਿਹ ਸਾਥ ਬਿਹਾਰਿਯੋ। ਸਭ ਕੰਦੂਪ ਕੋ ਦਰਪੁ ਨਿਵਾਰਿਯੋ।
ਉਤੈ ਜੁਧ ਜੋ ਭਯੋ ਸੁਨਾਊ। ਤਾ ਤੇ ਤੁਮਰੇ ਹ੍ਰਿਦੈ ਸਿਰਾਊ। ੨੫।

ਇਧਰ ਬਾਂਕੇ ਦੈਂਤ ਹਨ ਅਤੇ ਉਧਰ ਦੇਵਤੇ ਸ਼ੋਭ ਰਹੇ ਹਨ, ਮਾਨੋ ਦਿਤੀ ਅਤੇ ਅਦਿਤੀ ਦੇ ਮਨ ਨੂੰ ਮੋਹ ਰਹੇ ਹੋਣ। (ਦੋਹਾਂ ਪਾਸਿਓਂ) ਬਹੁਤ ਲੋਹਾ ਵਜ ਰਿਹਾ ਹੈ ਅਤੇ (ਕੋਈ ਵੀ) ਭਜ ਕੇ ਨਹੀਂ ਜਾ ਰਿਹਾ। ਦੋਹਾਂ ਪਾਸਿਆਂ ਤੋਂ ਛਤ੍ਰੀ ਘੋੜੇ ਨਚਾ ਰਹੇ ਹਨ।੧੫।

ਉਥੇ ਲੋਹਾ ਬਹੁਤ ਜ਼ੋਰ ਨਾਲ ਇਸ ਤਰ੍ਹਾਂ ਵਜ ਰਿਹਾ ਸੀ, ਮਾਨੋ ਅਸੂ ਦੇ ਮਹੀਨੇ ਦੀ ਬਰਖਾ ਵਰਗਾ ਹੋਵੇ। ਹਨੀ ਸ਼ਿਵ ਹੱਥ ਵਿਚ ਚੰਗੀ ਤਰ੍ਹਾਂ ਤ੍ਰਿਸੂਲ ਨੂੰ ਲੈ ਕੇ ਉਸ ਖੇਤਰ ਵਿਚ ਜਲਦੀ ਨਾਲ ਸੂਰਮਿਆਂ ਨੂੰ ਮਾਰਨ ਉਤੇ ਤੁਲਿਆ ਹੋਇਆ ਹੈ।੧੬।

ਉਸ ਰਣ-ਖੇਤਰ ਵਿਚ ਮਾਰੂ ਰਾਗ ਵਜਿਆ ਹੈ। ਜਿਹੜੇ ਕਿਸੇ ਕੰਮ ਦੇ ਨਹੀਂ ਸਨ, ਉਹੀ (ਉਥੋਂ) ਭਜੇ ਸਨ। ਬਾਲਕ ਅਤੇ ਬਿਰਧ ਸਾਰੇ ਗੁੱਸੇ ਵਿਚ ਆ ਕੇ ਲੜ ਰਹੇ ਹਨ ਅਤੇ ਨਿਸਚੇ ਹੀ ਪਵਿਤ੍ਰ ਸ਼ਹੀਦ ਹੋ ਕੇ ਗਏ ਹਨ।੧੭।

ਡਮ ਡਮ ਕਰ ਕੇ ਡਮਰੂ ਵਜ ਰਿਹਾ ਹੈ ਅਤੇ ਅਨੇਕ ਹੱਥਾਂ ਵਿਚ ਤਲਵਾਰਾਂ ਚਮਕ ਰਹੀਆਂ ਹਨ। ਬਹੁਤ ਤਕੜੇ ਸੂਰਮੇ ਯੁੱਧ ਵਿਚ ਕਟ ਕਟ ਕੇ ਮਰ ਰਹੇ ਹਨ। ਉਨ੍ਹਾਂ ਨੂੰ ਅਪੱਛਰਾਵਾਂ ਰੀਝ ਰੀਝ ਕੇ ਵਰ ਰਹੀਆਂ ਹਨ।੧੮।

ਲਹਿ ਲਹਿ ਕਰਦੀਆਂ ਕਰੋੜਾਂ ਧੁਜਾਵਾਂ ਫਹਿਰਾ ਰਹੀਆਂ ਹਨ। (ਉਹ ਇਤਨੀਆਂ ਅਧਿਕ ਹਨ ਕਿ) ਸੂਰਜ ਅਤੇ ਚੰਦ੍ਰਮਾ ਵੀ ਦਿਸ ਨਹੀਂ ਪੈਂਦੇ। ਉਥੇ ਮਸਾਣ (ਪ੍ਰੇਤ) ਕਹਿ ਕਹਿ ਕਰ ਰਹੇ ਹਨ ਅਤੇ ਵਾਜਿਆਂ ਦੀ ਸੁਰ ਨਾਲ ਨਚਦੇ ਹੋਏ ਸੂਰਮੇ ਜੂਝ ਰਹੇ ਹਨ।੧੯।
ਦੌਹਰਾ

ਪਰਸਿਆਂ, ਪਾਸਾਂ, ਤਲਵਾਰਾਂ, ਬਜ੍ਰ ਬਾਣਾਂ ਦੀ ਵਿਸ਼ੇਸ਼ ਬਰਖਾ ਹੋਈ ਹੈ। ਸਾਰੇ ਸੂਰਮੇ ਘਾਇਲ ਹੋ ਗਏ ਹਨ ਅਤੇ ਬੇਹਿਸਾਬੇ ਸ਼ਹੀਦ ਹੋ ਗਏ ਹਨ।੨੦।

ਭੁਜੰਗ ਛੰਦ

ਮਹਾਨ ਯੁੱਧ ਕਰ ਕੇ ਸਾਰੇ ਦੇਵਤੇ ਹਾਰ ਗਏ ਅਤੇ ਪਤਿਬ੍ਰਤਾ ਇਸਤਰੀ (ਵਾਲਾ ਹੋਣ ਕਰ ਕੇ ਜਲੰਧਰ) ਮਾਰਿਆ ਨਹੀਂ ਜਾ ਰਿਹਾ ਹੈ। ਬਹੁਤ ਹੈਂਕੜ ਵਾਲੇ ਯੋਧੇ ਜੂਝ ਮਰੇ ਹਨ। ਜੇ ਰਹਿ ਗਏ ਹਨ, ਉਹ ਚੌਹਾਂ ਪਾਸਿਆਂ ਤੋਂ ਆ ਕੇ ਲਲਕਾਰੇ ਮਾਰ ਰਹੇ ਹਨ।੨੧।

(ਦੈਂਤ ਕਹਿਣ ਲਗੇ) ਹੇ ਇੰਦਰ! ਕਿਥੇ ਜਾਂਦਾ ਹੈਂ, (ਅਸੀਂ) ਜਾਣ ਨਹੀਂ ਦੇਣਾ। ਇਸੇ ਰਣਖੇਤਰ ਵਿਚ ਤੈਨੂੰ ਮਾਰ ਲੈਣਾ ਹੈ। ਸੂਰਮੇ ਘੋੜਿਆਂ ਅਤੇ ਬਾਣਾਂ ਨੂੰ ਲੈ ਕੇ ਡਟੇ ਹੋਏ ਹਨ। ਮਨ ਵਿਚ ਬਹੁਤ ਗੁੱਸਾ ਕਰ ਕੇ ਸ਼ੋਭਾ ਵਧਾਈ ਹੋਈ ਹੈ।੨੨।

ਤਦੋਂ ਵਿਸ਼ਨੂ ਨੇ (ਮਨ ਵਿਚ) ਇਹ ਵਿਚਾਰ ਕੀਤਾ ਅਤੇ ਜਲੰਧਰ ਦੈਂਤ ਦਾ ਸਾਰਾ ਰੂਪ ਧਾਰਨ ਕਰ ਲਿਆ। ਜਿਸ ਬਾਗ ਵਿਚ ਬ੍ਰਿੰਦਾ ਇਸਤਰੀ ਬੈਠੀ ਹੋਈ ਸੀ ਅਤੇ ਜਿਸ (ਦੇ ਸਰੂਪ) ਨੂੰ ਵੇਖ ਕੇ ਕਾਮ ਦੇਵ ਦਾ ਘਮੰਡ ਵੀ ਨਸ਼ਟ ਹੋ ਰਿਹਾ ਸੀ।੨੩।

ਦੌਹਰਾ

(ਵਿਸ਼ਨੂ) ਜਲੰਧਰ ਦਾ ਭੇਸ ਧਾਰ ਕੇ ਉਥੇ ਜਾ ਪਹੁੰਚਿਆ। (ਬ੍ਰਿੰਦਾ) ਪਤੀ ਦਾ ਰੂਪ ਵੇਖ ਕੇ ਪ੍ਰੇਮ ਪੂਰਵਕ ਉਸ ਉਤੇ ਪ੍ਰਸੰਨ ਹੋ ਗਈ।੨੪।

ਚੌਪਈ

(ਵਿਸ਼ਨੂ ਨੇ ਜਲੰਧਰ ਰੂਪ ਵਿਚ) ਉਸ ਨਾਲ ਭਾਂਤ ਭਾਂਤ ਦਾ ਵਿਹਾਰ ਕੀਤਾ ਅਤੇ ਕਾਮ ਦੇਵ ਦਾ ਸਾਰਾ ਹੰਕਾਰ ਦੂਰ ਕਰ ਦਿੱਤਾ। ਉਥੇ ਜੋ ਯੁੱਧ ਹੋਇਆ, ਉਸ ਨੂੰ ਸੁਣਾਉਂਦਾ ਹਾਂ, ਜਿਸ ਕਰ ਕੇ ਤੁਹਾਡੇ ਹਿਰਦੇ ਨੂੰ ਪ੍ਰਸੰਨ ਕਰਦਾ ਹਾਂ।੨੫।

ਭੁਜੰਗ ਛੰਦ

ਉਤੈ ਦੈਤ ਬਾਂਕੈ ਇਤੈ ਦੇਵ ਆਛੇ। ਲਏ ਸੂਲ ਸੈਥੀ ਸਭੈ ਕਾਛ ਕਾਛੇ।
ਮਹਾ ਨਾਦ ਮਾਰੂ ਤਿਸੀ ਖੇਤ ਬਾਜੇ। ਦਿਤ੍ਰਯਾਦਿਤ ਗਾੜੇ ਦੁਹੂੰ ਓਰ ਗਾਜੇ। ੨੬।

ਮਹਾ ਕੋਪ ਕੈ ਕੈ ਕਹੂੰ ਬੀਰ ਜੂਝੇ। ਪਰੇ ਭਾਤਿ ਐਸੀ ਨਹੀ ਜਾਤ ਬੂਝੇ।
ਕਹੂੰ ਰਾਜ ਬਾਜੀ ਜਿਰਹ ਬੀਰ ਭਾਰੀ। ਕਹੂੰ ਤੇਗ ਔ ਤੀਰ ਕਾਤੀ ਕਟਾਰੀ। ੨੭।

ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ। ਕਹੂੰ ਜ੍ਵਾਨ ਜੇਬੇ ਸੁ ਕਾਤੀ ਕਟਾਰੀ।
ਕਹੂੰ ਸੂਲ ਸੈਥੀ ਗਿਰੀ ਭੂਮਿ ਐਸੀ। ਦਿਪੈ ਚਾਰ ਸੋਭਾ ਮਹਾ ਜ੍ਵਾਲ ਜੈਸੀ। ੨੮।

ਚੌਪਈ

ਬ੍ਰਿੰਦਾ ਕੋ ਪ੍ਰਥਮੈ ਸਤ ਟਾਰਿਯੋ। ਤਾ ਪਾਛੈ ਜਾਲੰਧਰ ਮਾਰਿਯੋ।
ਬੁਹਰੋ ਰਾਜ ਆਪਨੋ ਲਿਯੋ। ਸੁਰ ਪੁਰ ਮਾਝ ਬਧਾਵੇ ਕਿਯੋ। ੨੯।

ਦੋਹਰਾ

ਇਹ ਚਰਿਤ੍ਰੁ ਸੋ ਬਿਸਨ ਜੂ ਬ੍ਰਿੰਦਾ ਕੋ ਸਤ ਟਾਰਿ।
ਆਨਿ ਰਾਜ ਅਪਨੋ ਲਯੋ ਜਾਲੰਧਰ ਕਹ ਮਾਰਿ। ੩੦। ੧।

ਇਤਿ ਸ੍ਰੀ ਚਰਿਤ੍ਰ ਪਦ੍ਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨੦। ੨੩੬੨। ਅਫਜ਼ੂ।

ਚੌਪਈ

ਜਹਾਂਗੀਰ ਜਬ ਤਖਤ ਸੁਹਾਵੈ। ਬੁਰਕਾ ਪਹਿਰਿ ਨਾਰਿ ਇਕ ਆਵੈ।
ਖੀਸੇ ਕਾਟਿ ਬਹੁਨ ਕੇ ਲੇਈ। ਨਿਜ ਮੁਖ ਕਿਸੂ ਨ ਦੇਖਨ ਦੇਈ। ੧।

ਤਾ ਕੋ ਭੇਦ ਏਕ ਨਰ ਪਾਯੋ। ਔਰ ਨ ਕਾਹੂੰ ਤੀਰ ਜਤਾਯੋ।
ਪ੍ਰਾਤ ਭਏ ਆਈ ਤ੍ਰਿਯ ਜਾਨੀ। ਚਿਤ ਕੇ ਬਿਥੈ ਇਹੈ ਮਤਿ ਠਾਨੀ। ੨।

ਪਨਹੀ ਹਾਥ ਆਪਨੇ ਲਈ। ਅਧਿਕ ਮਾਰਿ ਤਾ ਤ੍ਰਿਯ ਕੋ ਦਈ।
ਸਤਰ ਛੋਰਿ ਆਈ ਕ੍ਯੋ ਚਾਰੀ। ਜੂਤਿਨ ਸੋ ਕਮਰੀ ਕਰਿ ਡਾਰੀ। ੩।

ਦੋਹਰਾ

ਕਮਰੀ ਕੈ ਜੂਤਿਨ ਦਈ ਭੂਖਨ ਲਏ ਉਤਾਰਿ।
ਕਿਹ ਨਿਮਿਤ ਆਈ ਇਹਾ ਐਸੇ ਬਚਨ ਉਚਾਰਿ। ੪।

ਚੌਪਈ

ਸਭਹੂੰ ਇਹੈ ਚਿਤ ਮੈ ਜਾਨੀ। ਤਾ ਕੀ ਨਾਰਿ ਤ੍ਰਿਯਾ ਪਹਿਚਾਨੀ।
ਬਿਨੁ ਪੂਛੇ ਪਤਿ ਕੇ ਕ੍ਯੋ ਆਈ। ਜਾ ਤੇ ਆਜੁ ਮਾਰਿ ਤੈ ਖਾਈ। ੫।

ਭੁਜੰਗ ਛੰਦ

ਉਧਰ ਬਾਂਕੇ ਦੈਤ ਹਨ ਅਤੇ ਇਧਰ ਚੰਗੇ ਦੇਵਤੇ ਹਨ। ਸਾਰਿਆਂ ਨੇ ਤ੍ਰਿਸੂਲ ਅਤੇ ਬਰਛੇ ਧਾਰਨ ਕੀਤੇ ਹੋਏ ਹਨ। ਉਸ ਯੁੱਧ-ਭੂਮੀ ਵਿਚ ਮਾਰੂ ਨਾਦ ਵਜ ਰਿਹਾ ਹੈ। ਦਿਤੀ ਅਤੇ ਅਦਿਤੀ ਦੇ ਪੁੱਤਰ ਦੋਹਾਂ ਪਾਸੇ ਬਹੁਤ ਗੱਜ ਰਹੇ ਹਨ। ੨੬।

ਕਿਤੇ ਬਹੁਤ ਕ੍ਰੋਧ ਕਰ ਕੇ ਸੂਰਮੇ ਜੂਝ ਰਹੇ ਸਨ। ਇਸ ਤਰ੍ਹਾਂ ਡਿਗ ਰਹੇ ਹਨ ਕਿ ਪਛਾਣੇ ਨਹੀਂ ਜਾਂਦੇ। ਕਿਤੇ ਰਾਜੇ, ਘੋੜੇ, ਸੂਰਮੇ ਅਤੇ ਵੱਡੇ ਕਵਚ (ਡਿਗੇ ਪਏ ਹਨ) ਅਤੇ ਕਿਤੇ ਤੇਗ, ਤੀਰ ਅਤੇ ਕਾਤੀ-ਕਟਾਰੀ (ਪਈਆਂ ਹਨ)। ੨੭।

ਕਿਤੇ ਟੋਪ ਟੁੱਟੇ ਪਏ ਹਨ, ਕਿਤੇ ਭਾਰੀ ਵਾਜੇ ਵਜ ਰਹੇ ਹਨ, ਕਿਤੇ ਜਵਾਨ ਸੂਰਮੇ ਕਾਤੀਆਂ ਕਟਾਰੀਆਂ ਨਾਲ ਸੁਭਾਇਮਾਨ ਹਨ। ਕਿਤੇ ਸੂਲ ਅਤੇ ਸੈਹਥੀਆਂ ਇਸ ਤਰ੍ਹਾਂ ਭੂਮੀ ਉਤੇ ਡਿਗੀਆਂ ਪਈਆਂ ਹਨ ਕਿ ਉਨ੍ਹਾਂ ਦੀ ਸੁੰਦਰ ਸ਼ੋਭਾ ਮਹਾਨ ਜਵਾਲਾ ਵਰਗੀ ਹੈ। ੨੮।

ਚੌਪਈ

(ਵਿਸ਼ਨੂ ਨੇ) ਪਹਿਲਾਂ ਬ੍ਰਿੰਦਾ ਦਾ ਸੱਤ ਭੰਗ ਕੀਤਾ। ਉਸ ਪਿਛੋਂ ਜਲੰਧਰ ਨੂੰ ਮਾਰਿਆ। ਫਿਰ ਆਪਣਾ ਰਾਜ ਹਾਸਲ ਕੀਤਾ। ਸਵਰਗ ਵਿਚ ਖੁਸ਼ੀ ਦੇ ਵਾਜੇ ਵਜਾਏ। ੨੯।

ਦੌਹਰਾ

ਇਸ ਚਰਿਤ੍ਰ ਨਾਲ ਵਿਸ਼ਨੂ ਜੀ ਨੇ ਬ੍ਰਿੰਦਾ ਦਾ ਸੱਤ ਭੰਗ ਕੀਤਾ ਅਤੇ ਜਲੰਧਰ ਨੂੰ ਮਾਰ ਕੇ ਆਪਣਾ ਰਾਜ ਆ ਕੇ ਲਿਆ। ੩੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਸ਼ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੦। ੨੩੬੨। ਚਲਦਾ।

ਚੌਪਈ

ਜਦ ਜਹਾਂਗੀਰ ਬਾਦਸ਼ਾਹ ਤਖ਼ਤ ਉਤੇ ਬਿਰਾਜਦਾ ਸੀ ਤਾਂ ਇਕ ਇਸਤਰੀ ਬੁਰਕਾ ਪਾ ਕੇ (ਦਰਬਾਰ ਵਿਚ) ਆਉਂਦੀ ਸੀ। (ਉਹ) ਬਹੁਤਿਆਂ ਦੀਆਂ ਜੇਬਾਂ ਕਟ ਲੈਂਦੀ ਸੀ, ਪਰ ਆਪਣਾ ਮੁਖ ਕਿਸੇ ਨੂੰ ਵੇਖਣ ਨਹੀਂ ਦਿੰਦੀ ਸੀ। ੧।

ਉਸ ਦਾ ਭੇਦ ਇਕ ਬੰਦੇ ਨੂੰ ਪਤਾ ਚਲ ਗਿਆ। ਪਰ ਕਿਸੇ ਹੋਰ ਨੂੰ ਨ ਦੱਸਿਆ। ਸਵੇਰ ਹੋਣ ਤੇ (ਉਸ) ਇਸਤਰੀ ਨੂੰ ਆਉਂਦਿਆਂ ਵੇਖਿਆ ਤਾਂ ਮਨ ਵਿਚ ਇਹ ਗੱਲ ਪੱਕੀ ਕੀਤੀ। ੨।

(ਉਸ ਨੇ) ਆਪਣੇ ਹੱਥ ਵਿਚ ਜੁਤੀ ਪਕੜ ਲਈ ਅਤੇ ਉਸ ਇਸਤਰੀ ਨੂੰ ਬਹੁਤ ਮਾਰੀਆਂ। (ਇਹੀ ਕਹਿੰਦਾ ਰਿਹਾ ਕਿ ਤੂੰ) ਸਤਰ (ਪਰਦਾ) ਛੱਡ ਕੇ ਇਥੇ ਕਿਉਂ ਆਈ ਹੈਂ ਅਤੇ ਜੁਤੀਆਂ ਮਾਰ ਮਾਰ ਕੇ ਉਸ ਨੂੰ ਕਮਲਾ ਕਰ ਦਿੱਤਾ। ੩।

ਦੌਹਰਾ

ਉਸ ਨੂੰ ਜੁਤੀਆਂ ਮਾਰ ਮਾਰ ਕੇ ਕਮਲੀ ਕਰ ਦਿੱਤਾ ਅਤੇ ਗਹਿਣੇ ਉਤਾਰ ਲਏ। (ਬਾਰ ਬਾਰ) ਇਹੀ ਪੁਛਦਾ ਰਿਹਾ ਕਿ ਤੂੰ ਕਿਸ ਲਈ ਇਥੇ ਆਈ ਹੈਂ। ੪।

ਚੌਪਈ

ਸਭ ਨੇ ਮਨ ਵਿਚ ਇਹੀ ਸਮਝਿਆ ਕਿ ਇਹ ਇਸਤਰੀ ਇਸ ਦੀ ਪਤਨੀ ਹੈ। (ਇਹ) ਪਤੀ ਦੇ ਪੁੱਛੇ ਬਿਨਾਂ ਕਿਉਂ ਆਈ ਹੈ। ਇਸ ਲਈ ਉਸ ਨੇ ਅਜ ਮਾਰ ਖਾਈ ਹੈ। ੫।

ਜਬ ਲੋ ਤਾਹਿ ਤ੍ਰਿਯਹਿ ਸੁਧਿ ਆਈ। ਤਬ ਲੋ ਗਯੋ ਵਹ ਪੁਰਖ ਲੁਕਾਈ।
ਤਾ ਤੇ ਤ੍ਰਸਤ ਨ ਤਹ ਪੁਨਿ ਗਈ। ਚੋਰੀ ਕਰਤ ਹੁਤੀ ਤਜਿ ਦਈ। ੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਇਕ ਸੌ ਇਕੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨੧। ੨੩੬੮। ਅਛੁੰ।

ਚੌਪਈ

ਅਭੈ ਸਾਂਡ ਰਾਜਾ ਇਕ ਭਾਰੇ। ਕਹਲੂਰ ਕੇ ਦੇਸ ਉਜਿਯਾਰੇ।
ਖਾਨ ਤਤਾਰ ਖੇਤ ਤਿਨ ਮਾਰਿਯੋ। ਨਾਕਨ ਕੋ ਕੁਆ ਭਰ ਡਾਰਿਯੋ। ੧।

ਤਾ ਪੈ ਚੜੇ ਖਾਨ ਰਿਸਿ ਭਾਰੇ। ਭਾਤਿ ਭਾਤਿ ਤਿਨ ਨ੍ਰਿਪਤਿ ਸੰਘਾਰੇ।
ਹਾਰੇ ਸਭੈ ਉਪਾਇ ਬਨਾਯੋ। ਛਜੂਅਹਿ ਗਜੂਅਹਿ ਖਾਨ ਬੁਲਾਯੋ। ੨।

ਕਾਂਖ ਬਿਥੈ ਕਬੂਤਰ ਇਕ ਰਾਖਿਯੋ। ਤਿਨ ਸੋ ਬਚਨ ਬਕਤ੍ਰ ਤੇ ਭਾਖਿਯੋ।
ਯਾ ਨ੍ਰਿਪ ਕੋ ਜੁ ਬੁਰਾ ਕੋਊ ਕਰਿ ਹੈ। ਤਾ ਕੋ ਪਾਪ ਮੂਡ ਇਹ ਪਰਿ ਹੈ। ੩।

ਯਹ ਸੁਨਿ ਬਚਨ ਮਾਨਿ ਤੇ ਗਏ। ਭੇਦ ਅਭੇਦ ਨ ਚੀਨਤ ਭਏ।
ਜਾਇ ਰਾਵ ਪ੍ਰਤਿ ਯਹੈ ਉਚਾਰੋ। ਤਵ ਦੇਖਨ ਕੋ ਹਿਯੋ ਹਮਾਰੋ। ੪।

ਯੋ ਸੁਨਿ ਬਚਨ ਰਾਵ ਤਿਹ ਆਯੋ। ਚਾਰਿ ਚਾਰਿ ਭੀਤਰਿ ਬੈਠਾਯੋ।
ਤਿਨ ਆਯੁਧ ਦੇਖਨ ਕੋ ਲਏ। ਹਾਥੋ ਹਾਥ ਕਾਢਿ ਕੈ ਦਏ। ੫।

ਆਯੁਧ ਕਾਢਿ ਐਸ ਬਿਧਿ ਦਏ। ਜੋਰੇ ਏਕ ਬਨਾਵਤ ਭਏ।
ਜਾ ਕੀ ਬਾਂਹ ਸੀਵਿ ਦੋਊ ਲੀਨੀ। ਬਿਨੁ ਬਾਂਧੋ ਮੁਸਕੈ ਜਨ ਦੀਨੀ। ੬।

ਏਕ ਭਾਟ ਕੋ ਭੇਦ ਬਤਾਯੋ। ਰਾਜਾ ਕੇ ਮੁਖ ਪੈ ਕਹਾਯੋ।
ਜੋ ਸਭ ਸਸਤ੍ਰੁ ਦੈ ਮੁਝ ਡਾਰੇ। ਤੋ ਦਾਤਾ ਤੂ ਜਾਨ ਹਮਾਰੈ। ੭।

ਯਹ ਸੁਨਿ ਨ੍ਰਿਪਤਿ ਸਸਤ੍ਰੁ ਦੈ ਡਾਰੇ। ਹੋਰ ਰਹੇ ਮੰਤ੍ਰੀਨ ਨਿਵਾਰੇ।
ਜਾਨ੍ਯੋ ਨ੍ਰਿਪਤਿ ਨਿਰਾਯੁਧ ਭਯੋ। ਬਾਗੋ ਆਨਿ ਤਾਹਿ ਪਹਿਰਯੋ। ੮।

ਦੋਹਰਾ

ਸੋ ਬਾਗੋ ਪਹਿਰਿਯੋ ਨ੍ਰਿਪਤਿ ਬਾਹ ਕਢੀ ਨਹਿ ਜਾਹਿ।
ਤੀਰ ਖਾਨ ਠਾਵੇ ਹੁਤੋ ਮੁਸਕੈ ਲਈ ਚਰਾਇ। ੯।

ਚੌਪਈ

ਸੁੰਦਰ ਰਾਜ ਪੁਤ੍ਰ ਤਹ ਭਾਰੇ। ਤੁਰਤ ਤੇਗ ਕਹ ਤਾਹਿ ਸੰਭਾਰੇ।
ਤਮਕਿ ਵਾਰ ਤਾ ਤੁਰਕਹਿ ਕਿਯੋ। ਬਾਹਨ ਦੁਹੂੰ ਦੁਧਾ ਕਰਿ ਦਿਯੋ। ੧੦।

ਜਦ ਤਕ ਉਸ ਇਸਤਰੀ ਨੂੰ ਹੋਸ਼ ਆਈ, ਤਦ ਤਕ ਉਹ ਪੁਰਸ਼ ਲੁਕ ਗਿਆ। ਉਸ ਦੇ ਡਰ ਤੋਂ ਉਹ ਫਿਰ (ਉਥੇ) ਨਹੀਂ ਗਈ। (ਉਹ) ਚੋਰੀ ਕਰਦੀ ਹੁੰਦੀ ਸੀ, (ਹੁਣ) ਛੱਡ ਦਿੱਤੀ।੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਸ਼ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੧। ੨੩੬੮। ਚਲਦਾ।

ਚੌਪਈ

ਅਭੈ ਸਾਂਡ ਨਾਂ ਦਾ ਇਕ ਵੱਡਾ ਰਾਜਾ ਸੀ। (ਉਹ) ਕਹਿਲੂਰ ਦੇਸ਼ ਵਿਚ ਬਹੁਤ ਪ੍ਰਸਿੱਧ ਸੀ। ਉਸ ਨੇ ਤਤਾਰ ਖਾਨ ਨੂੰ ਯੁੱਧ ਵਿਚ ਮਾਰਿਆ (ਅਤੇ ਉਸ ਦੇ ਸੈਨਿਕਾਂ ਨੂੰ ਮਾਰ ਮਾਰ ਕੇ) ਖੂਹ ਨੂੰ ਨਕੇ ਨਕ ਭਰ ਦਿੱਤਾ।੧।

ਉਸ ਉਤੇ ਕ੍ਰੋਧਿਤ ਹੋ ਕੇ ਖਾਨ ਚੜ ਆਏ ਅਤੇ ਉਨ੍ਹਾਂ ਨੂੰ ਰਾਜੇ ਨੇ ਕਈ ਢੰਗਾਂ ਨਾਲ ਮਾਰ ਦਿੱਤਾ। ਜਦੋਂ ਸਭ ਹਾਰ ਗਏ ਤਾਂ ਇਕ ਉਪਾ ਕੀਤਾ। ਛਜੂ ਅਤੇ ਗਜੂ (ਨਾਂ ਦੇ ਵਜ਼ੀਰਾਂ ਨੂੰ) ਖਾਨ ਨੇ ਬੁਲਾਵਾਇਆ।੨।

ਕੱਛ ਵਿਚ ਇਕ ਕਬੂਤਰ ਰਖ ਲਿਆ ਅਤੇ ਉਨ੍ਹਾਂ ਨਾਲ ਮੂਹੋਂ ਬੋਲਿਆ। ਜੇ ਇਸ ਰਾਜੇ ਦਾ ਕੋਈ ਬੁਰਾ ਕਰੇਗਾ, ਉਸ ਦੇ ਸਿਰ ਉਤੇ ਪਾਪ ਚੜੇਗਾ।੩।

ਇਹ ਗੱਲ ਸੁਣ ਕੇ ਸਾਰੇ ਮੰਨ ਗਏ ਅਤੇ ਵਿਚਲੇ ਭੇਦ ਨੂੰ ਕੋਈ ਸਮਝ ਨ ਸਕਿਆ। ਜਾ ਕੇ ਰਾਜੇ ਨੂੰ (ਸਾਡੇ ਵਲੋਂ) ਇਹ ਕਹੋ ਕਿ ਤੁਹਾਨੂੰ ਦੇਖਣ ਤੇ ਸਾਡਾ ਮਨ ਕਰਦਾ ਹੈ।੪।

ਇਹ ਬੋਲ ਸੁਣ ਕੇ ਰਾਜਾ ਉਥੇ ਆਇਆ। (ਉਸ ਨੂੰ) ਚਾਰ ਚਾਰ ਦੀਆਂ ਚੌਕੀਆਂ ਵਿਚ ਬਿਠਾ ਦਿੱਤਾ। ਉਨ੍ਹਾਂ ਦੇ ਹਥਿਆਰ ਵੇਖਣ ਲਈ ਲਏ। (ਰਾਜੇ ਨੇ) ਹੱਥੋਂ ਹੱਥ ਕਢ ਕੇ ਦੇ ਦਿੱਤੇ।੫।

ਉਸ ਨੇ ਇਸ ਤਰ੍ਹਾਂ ਸ਼ਸਤ੍ਰ ਕਢ ਕੇ ਦਿੱਤੇ ਕਿ (ਉਨ੍ਹਾਂ ਦੇ) ਜੋੜੇ ਬਣਾਉਣ ਲਗ ਗਏ। ਉਸ ਦੀਆਂ ਦੋਵੇਂ ਬਾਂਹਵਾਂ ਇਸ ਤਰ੍ਹਾਂ ਸੀ ਲਈਆਂ ਮਾਨੋ ਬਿਨਾ ਬੰਨ੍ਹੀਆਂ ਹੀ ਮੁਸ਼ਕਾਂ ਕਸ ਦਿੱਤੀਆਂ ਹੋਣ।੬।

ਇਕ ਭਾਟ ਨੂੰ ਭੇਦ ਦਸ ਕੇ ਰਾਜੇ ਦੇ ਮੁਖ ਉਤੇ ਇਹ ਅਖਵਾਇਆ ਕਿ ਜੇ ਤੁਸੀਂ ਸਾਰੇ ਸ਼ਸਤ੍ਰ ਮੈਨੂੰ ਦੇ ਦਿਓ ਤਾਂ ਤੁਸੀਂ (ਆਪਣੇ ਆਪ ਨੂੰ) ਸਾਡਾ ਦਾਤਾ ਸਮਝੋ।੭।

ਇਹ ਸੁਣ ਕੇ ਰਾਜੇ ਨੇ ਸ਼ਸਤ੍ਰ ਦੇ ਦਿੱਤੇ। ਮੰਤ੍ਰੀ ਹੋੜਦੇ ਰਹੇ, ਪਰ (ਉਹ ਦੇਣੇ) ਨ ਟਲਿਆ। ਜਦੋਂ ਰਾਜਾ ਸ਼ਸਤ੍ਰ-ਹੀਨ ਹੋਇਆ ਜਾਣ ਲਿਆ ਤਾਂ ਉਸ ਨੂੰ ਬਸਤ੍ਰ (ਚੋਗਾ) ਪਵਾ ਦਿੱਤੇ।੮।

ਦੌਹਰਾ

ਉਸ ਚੋਗੇ ਨੂੰ ਪਾ ਕੇ ਰਾਜੇ ਤੋਂ ਬਾਂਹਵਾਂ ਬਾਹਰ ਕੱਢੀਆਂ ਨਹੀਂ ਜਾ ਰਹੀਆਂ ਸਨ। ਖਾਨ ਕੋਲ ਖੜੋਤਾ ਸੀ, ਉਸ ਨੇ ਮੁਸ਼ਕਾਂ ਕਸ ਦਿੱਤੀਆਂ।੯।

ਚੌਪਈ

(ਖਾਨ ਨੇ ਰਾਜੇ ਨੂੰ ਕਿਹਾ--)) ਤੁਸੀਂ ਸੁੰਦਰ ਰਾਜ ਪੁੱਤਰ ਹੋ, ਇਸ ਲਈ ਤੁਰਤ ਤਲਵਾਰ ਦਾ ਵਾਰ ਸੰਭਾਲੋ। ਤਾਂ ਉਸ ਤੁਰਕ ਨੇ ਕ੍ਰੋਧ ਨਾਲ ਵਾਰ ਕੀਤਾ ਅਤੇ (ਉਸ ਦੀਆਂ) ਦੋਵੇਂ ਬਾਂਹਵਾਂ ਦੇ ਦੋ ਟੋਟੇ ਕਰ ਦਿੱਤੀਆਂ।੧੦।

ਦੋਹਰਾ

ਏਕ ਰਾਵ ਅਗਨਿਤ ਤੁਰਕ ਕਹ ਲਗਿ ਲਰੈ ਰਸਾਇ।
ਸੁੰਦਰ ਕੋ ਰਾਜਾ ਭਏ ਮਾਰਤ ਭਏ ਬਜਾਇ। ੧੧।

ਚੌਪਈ

ਜਲ ਕੇ ਅਸ੍ਰ ਅਸ੍ਰ ਇਕ ਜਾਯੋ। ਸੋ ਬਾਗਾ ਰਾਜੇ ਕੇ ਆਯੋ।
ਚਰਵੇਦਾਰ ਤਾਹਿ ਲੈ ਗਯੋ। ਭੇਦ ਰਾਨਿਯਨ ਕੋ ਲੈ ਦਯੋ। ੧੨।

ਦੋਹਰਾ

ਕੁੰਕਮ ਦੇ ਘਨਸਾਰ ਦੇ ਯੋ ਸ੍ਰਵਨਨ ਸੁਨਿ ਪਾਇ।
ਮਤੋ ਬੈਠਿ ਦੁਹੰਅਨ ਕਿਯੋ ਜੂਝਿ ਮਰਨ ਕੇ ਭਾਇ। ੧੩।
ਜੋ ਹਮਰੇ ਪਤਿ ਲਰਿ ਮਰੇ ਸਮੁਹ ਬਦਨ ਬ੍ਰਿਣ ਖਾਇ।
ਤੋ ਹਮ ਹੂੰ ਸਭ ਲਰਿ ਮਰੈ ਨਰ ਕੋ ਭੇਖ ਬਨਾਇ। ੧੪।

ਚੌਪਈ

ਯਹੈ ਮੰਤ੍ਰ ਸਭਹੂੰਨ ਬਿਚਾਰਿਯੋ। ਸਭ ਹੂੰ ਭੇਖ ਪੁਰਖ ਕੋ ਧਾਰਿਯੋ।
ਏਕ ਦਿਸਾ ਕੁੰਕਮ ਦੇ ਗਈ। ਦੇ ਘਨਸਾਰ ਦੂਜ ਦਿਸਿ ਭਈ। ੧੫।

ਦੋਹਰਾ

ਕੁੰਕਮ ਦੇ ਘਨਸਾਰ ਦੇ ਦੋਊ ਅਨੀ ਬਨਾਇ।
ਦੁਹੂੰ ਓਰ ਠਾਢੀ ਭਈ ਜੁਧ ਕਰਨ ਕੇ ਭਾਇ। ੧੬।

ਚੌਪਈ

ਦੁਹੂੰ ਓਰ ਤੇ ਸਸਤ੍ਰ ਚਲਾਏ। ਦੁਹੂੰ ਓਰ ਬਾਦਿਤ੍ਰ ਬਜਾਏ।
ਐਸੀ ਮਾਰਿ ਕ੍ਰਿਪਾਨਨ ਡਾਰੀ। ਏਕ ਨ ਉਬਰੀ ਜੀਵਤ ਨਾਰੀ। ੧੭।

ਦੋਹਰਾ

ਬਜ੍ਰ ਬਾਨ ਬਿਛੂਆ ਬਿਸਿਖ ਬਰਖਿਯੋ ਲੋਹ ਅਪਾਰ।
ਸਭ ਅਬਲਾ ਜੁਝਤ ਭਈ ਏਕ ਨ ਉਬਰੀ ਨਾਰਿ। ੧੮।

ਚੌਪਈ

ਬਰਛੀ ਦੁਹੂੰ ਦੋਫਲੀ ਲੀਨੀ। ਦੁਹੂੰਅਨ ਵਹੈ ਉਦਰ ਮੈ ਦੀਨ।
ਤਿਹ ਕੋ ਝਾਗਿ ਕਟਾਰਿਨ ਲਰੀ। ਦੋਊ ਜੂਝਿ ਖੇਤ ਮੈ ਪਰੀ। ੧੯।

ਦੋਹਰਾ

ਸਤ੍ਰਨ ਸੋ ਬਾਲਾ ਲਰੀ ਪ੍ਰੀਤਿ ਪਿਯਾ ਕੀ ਮਾਨਿ।
ਨਿਜੁ ਪਤਿ ਕੋ ਪਾਵਤ ਭਈ ਸੁਰਪੁਰ ਕਿਯੋ ਪਯਾਨ। ੨੦।
ਪ੍ਰੀਤਿ ਪਿਯਾ ਕੀ ਜੇ ਲਰੀ ਧੰਨਿ ਧੰਨਿ ਤੇ ਨਾਰਿ।
ਪੂਰਿ ਰਹਿਯੋ ਜਸੁ ਜਗਤ ਮੈ ਸੁਰ ਪੁਰ ਬਸੀ ਸੁਧਾਰਿ। ੨੧।

ਦੋਹਰਾ

ਰਾਜਾ ਇਕ ਇਕੱਲਾ ਸੀ ਅਤੇ ਤੁਰਕ ਅਣਗਿਣਤ ਸਨ, (ਉਹ) ਗੁੱਸੇ ਵਿਚ ਹੋ ਕੇ
ਕਦ ਤਕ ਲੜਦਾ। ਸੁੰਦਰ ਰਾਜੇ ਨੂੰ ਲਲਕਾਰ ਲਲਕਾਰ ਕੇ ਮਾਰ ਦਿੱਤਾ।੧੧।

ਚੌਪਈ

ਦਰਿਆਈ ਘੋੜੇ ਤੋਂ ਪੈਦਾ ਹੋਇਆ ਇਕ ਘੋੜਾ ਸੀ। ਉਹ ਰਾਜੇ ਦਾ ਚੋਗਾ ਲੈ ਕੇ
ਆਇਆ। ਚਰਵਾਹੇ ਉਸ ਨੂੰ ਉਥੇ (ਰਾਜ ਮਹੱਲ ਵਿਚ) ਲੈ ਗਏ ਅਤੇ ਰਾਣੀਆਂ ਨੂੰ ਰਾਜੇ ਦੀ
ਸਥਿਤੀ ਦਾ ਭੇਦ ਦਸ ਦਿੱਤਾ।੧੨।

ਦੋਹਰਾ

ਕੁੰਕਮ ਦੇਵੀ ਅਤੇ ਘਨਸਾਰ ਦੇਵੀ ਨੇ (ਸਾਰੀ ਗੱਲ) ਕੰਨਾਂ ਨਾਲ ਸੁਣ ਲਈ। ਦੋਹਾਂ ਨੇ
ਲੜਾਈ ਵਿਚ ਜੂਝ ਮਰਨ ਦਾ ਮਤਾ ਪਕਾਇਆ।੧੩। ਜੇ ਸਾਡਾ ਪਤੀ ਸਾਹਮਣੇ ਜ਼ਖ਼ਮ ਖਾ
ਕੇ ਲੜ ਮਰਿਆ ਹੈ ਤਾਂ ਅਸੀਂ ਵੀ ਮਰਦਾਵਾਂ ਭੇਸ ਬਣਾ ਕੇ ਲੜ ਮਰਾਂਗੀਆਂ।੧੪।

ਚੌਪਈ

ਇਹ ਵਿਉਂਤ ਸਭ ਨੇ ਵਿਚਾਰੀ। ਸਭ ਨੇ ਮਰਦਾਵਾਂ ਭੇਸ ਬਣਾਇਆ। ਇਕ ਦਿਸ਼ਾ
ਵਲ ਕੁੰਕਮ ਦੇਵੀ ਚਲੀ ਗਈ ਅਤੇ ਘਨਸਾਰ ਦੇਵੀ ਦੂਜੇ ਪਾਸੇ ਵਲ ਚਲ ਪਈ।੧੫।

ਦੋਹਰਾ

ਕੁੰਕਮ ਦੇਵੀ ਅਤੇ ਘਨਸਾਰ ਦੇਵੀ ਨੇ ਆਪਣੀ ਸੈਨਾ ਤਿਆਰ ਕਰ ਲਈ। ਯੁੱਧ ਕਰਨ
ਲਈ ਦੋਹਾਂ ਪਾਸਿਆਂ ਤੇ ਡਟ ਗਈਆਂ।੧੬।

ਚੌਪਈ

ਦੋਹਾਂ ਪਾਸਿਆਂ ਤੋਂ ਸ਼ਸਤ੍ਰ ਚਲੇ। ਦੋਹਾਂ ਪਾਸਿਆਂ ਤੋਂ ਵਾਜੇ ਵਜੇ। ਕ੍ਰਿਪਾਨਾਂ ਦੀ ਅਜਿਹੀ
ਮਾਰ ਪਈ ਕਿ ਇਕ ਇਸਤਰੀ ਵੀ ਜੀਉਂਦੀ ਨਹੀਂ ਬਚੀ।੧੭।

ਦੋਹਰਾ

ਬਜ੍ਜ ਬਾਣ, ਬਿਛੂਆ, ਤੀਰ ਆਦਿ ਬੇਸ਼ੁਮਾਰ ਹਥਿਆਰ ਚਲੇ। ਸਾਰੀਆਂ ਇਸਤਰੀਆਂ
ਮਾਰੀਆਂ ਗਈਆਂ, ਇਕ ਵੀ ਇਸਤਰੀ ਨ ਬਚੀ।੧੮।

ਚੌਪਈ

ਉਨ੍ਹਾਂ ਦੋਹਾਂ ਨੇ ਦੋਹਰੇ ਫਲਾਂ ਵਾਲੀਆਂ ਬਰਛੀਆਂ ਲੈ ਲਈਆਂ ਅਤੇ ਦੋਹਾਂ ਨੇ (ਇਕ
ਦੂਜੇ ਦੇ) ਪੇਟ ਵਿਚ ਦੋ ਮਾਰੀਆਂ। ਉਨ੍ਹਾਂ ਨੂੰ ਸਹਿ ਕੇ ਫਿਰ ਕਟਾਰਾਂ ਨਾਲ ਲੜੀਆਂ ਅਤੇ
ਦੋਵੇਂ ਯੁੱਧ-ਭੂਮੀ ਵਿਚ ਜੂਝ ਮਰੀਆਂ।੧੯।

ਦੋਹਰਾ

ਆਪਣੇ ਪ੍ਰੀਤਮ ਦੇ ਪ੍ਰੇਮ ਨੂੰ ਮਨ ਵਿਚ ਰਖ ਕੇ ਦੋਵੇਂ ਇਸਤਰੀਆਂ ਵੈਰੀਆਂ ਨਾਲ
ਲੜੀਆਂ ਅਤੇ ਸਵਰਗ ਸਿਧਾਰ ਕੇ ਆਪਣੇ ਪਤੀ ਨੂੰ ਮਿਲ ਪਈਆਂ।੨੦। ਆਪਣੇ ਪ੍ਰੀਤਮ
ਦੇ ਪ੍ਰੇਮ ਲਈ ਜੋ ਲੜੀਆਂ ਹਨ, ਉਹ ਇਸਤਰੀਆਂ ਧੰਨ ਹਨ। ਉਨ੍ਹਾਂ ਦਾ ਯਸ਼ ਸੰਸਾਰ ਵਿਚ
ਪਸਰ ਗਿਆ ਹੈ ਅਤੇ ਸਵਰਗ ਵਿਚ ਜਾ ਵਸੀਆਂ ਹਨ।੨੧।

ਜੂਝਿ ਮਰੀ ਪਿਯ ਪੀਰ ਤ੍ਰਿਯ ਤਨਿਕ ਨ ਮੋਰਿਯੋ ਅੰਗ।
ਸੁ ਕਬਿ ਸ੍ਯਾਮ ਪੂਰਨ ਭਯੋ ਤਬ ਹੀ ਕਥਾ ਪ੍ਰਸੰਗ। ੨੨। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਈਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨੨। ੨੩੯੦। ਅਫਸ੍ਰੁ

ਚੌਪਈ

ਦੇਵ ਅਦੇਵ ਮਿਲਤ ਸਭ ਭਏ। ਛੀਰ ਸਮੁੰਦ ਮਥਬੇ ਕਹ ਗਏ।
ਚੌਦਹ ਰਤਨ ਨਿਕਾਰੇ ਜਬ ਹੀ। ਦਾਨੋ ਉਠੇ ਕੋਪ ਕਰਿ ਤਬ ਹੀ। ੧।
ਹਮ ਹੀ ਰਤਨ ਚੌਦਹੁ ਲੈ ਹੈ। ਨਾਤਰ ਜਿਯਨ ਨ ਦੇਵਨ ਦੈ ਹੈ।
ਉਮਡੀ ਅਮਿਤ ਅਨਿਨ ਕੋ ਦਲਿ ਹੈ। ਲਹੁ ਭੈਯਨ ਤੇ ਭਾਜਿ ਨ ਚਲਿ ਹੈ। ੨।

ਦੋਹਰਾ

ਰਾਜ ਕਾਜ ਅਰ ਸਾਜ ਸਭ ਆਵਤ ਕਛੁ ਜੁ ਬਨਾਇ।
ਜੇਸਟ ਭ੍ਰਾਤ ਕੋ ਦੀਜਿਯਤ ਲਹੁਰੇ ਲਈ ਨ ਜਾਇ। ੩।

ਭੁਜੰਗ ਛੰਦ

ਚੜੇ ਰੋਸ ਕੈ ਕੈ ਤਹੀ ਦੈਤ ਭਾਰੇ। ਘੁਰੇ ਘੋਰ ਬਾਜੇ ਸੁ ਮਾਰੂ ਨਗਾਰੇ।
ਉਤੈ ਕੋਪ ਕੈ ਕੈ ਹਠੀ ਦੇਵ ਢੂਕੇ। ਉਠੇ ਭਾਤਿ ਐਸੀ ਸੁ ਮਾਨੋ ਭਭੁਕੈ। ੪।
ਮੰਡੇ ਕੋਪ ਕੈ ਕੈ ਮਹਾ ਰੋਸ ਬਾਵੈ। ਇਤੇ ਦੇਵ ਬਾਂਕੈ ਉਤੈ ਦੈਤ ਗਾਵੈ।
ਛਕੇ ਛੋਭ ਛਤ੍ਰੀ ਮਹਾ ਐਠ ਐਠੇ। ਚੜੇ ਜੁਧ ਕੈ ਕਾਜ ਹੂੰ ਕੈ ਇਕੈਠੇ। ੫।
ਕਹੂੰ ਟੀਕ ਟਾਕੈ ਕਹੂੰ ਟੋਪ ਟੂਕੈ। ਕਿਯੇ ਟੀਪੋ ਟਾਪੈ ਕਈ ਕੋਟਿ ਢੂਕੈ।
ਕਹੂੰ ਟਾਕ ਟੂਕੈ ਭਏ ਬੀਰ ਭਾਰੇ। ਕਰੇਰੇ ਕਟੀਲੇ ਕਰੀ ਕੋਟਿ ਮਾਰੇ। ੬।

ਕਿਤੇ ਭੂਬ ਡੋਬੈ ਕਿਤੇ ਘਾਮ ਘੂਮੈ। ਕਿਤੇ ਆਨਿ ਜੋਧਾ ਪਰੇ ਝੂਮਿ ਝੂਮੈ।
ਕਿਤੇ ਪਾਨਿ ਮਾਂਗੇ ਕਿਤੇ ਮਾਰਿ ਕੂਕੈ। ਕਿਤੇ ਬਾਢਵਾਰੀਨ ਕੋ ਕਾਢ ਢੂਕੈ। ੭।

ਕਿਤੇ ਚੋਟ ਓਟੈ ਕਿਤੇ ਕੋਟਿ ਪੈਠੈ। ਕਿਤੇ ਰਾਗ ਮਾਰੂ ਸੁਨੇ ਆਨਿ ਐਠੈ।
ਕਿਤੇ ਭੀਰ ਭਾਜੇ ਕਿਤੇ ਸੂਰ ਕੂਟੈ। ਕਿਤੇ ਬਾਜ ਮਾਰੇ ਰਬੀ ਕ੍ਰੋਰਿ ਲੂਟੈ। ੮।

ਕਹੂੰ ਜ੍ਯਾਨ ਜੇਬੇ ਕਹੂੰ ਬਾਜ ਮਾਰੇ। ਕਹੂੰ ਭੂਮਿ ਝੂਮੇ ਦਿਤ੍ਰਯਾਦਿਤ ਭਾਰੇ।
ਕਿਤੇ ਬੀਰ ਘਾਯਨ ਘਾਏ ਪਧਾਰੇ। ਕਿਤੇ ਖੇਤ ਸੋਹੇ ਮਹਾਬੀਰ ਡਾਰੇ। ੯।

ਪ੍ਰੀਤਮ ਦੀ ਪੀੜ ਨੂੰ ਅਨੁਭਵ ਕਰ ਕੇ (ਉਹ) ਜੂਝ ਮਰੀਆਂ ਹਨ (ਅਤੇ ਯੁੱਧ-ਭੂਮੀ ਤੋਂ ਉਨ੍ਹਾਂ ਨੇ) ਪਾਸਾ ਨਹੀਂ ਮੋੜਿਆ ਹੈ। ਕਵੀ ਸ਼ਿਆਮ ਕਹਿੰਦੇ ਹਨ ਕਿ ਤਦ ਹੀ ਇਹ ਕਥਾ ਪੂਰੀ ਹੋ ਗਈ ਹੈ।੨੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੨। ੨੩੯/੦। ਚਲਦਾ।

ਚੌਪਈ

ਦੇਵਤੇ ਅਤੇ ਦੈਤ ਦੋਵੇਂ ਮਿਲ ਕੇ ਛੀਰ ਸਮੁੰਦਰ ਰਿੜਕਣ ਲਈ ਗਏ। ਜਦੋਂ ਹੀ ਚੌਦਾਂ ਰਤਨ ਬਾਹਰ ਕਢੇ ਗਏ, ਉਦੋਂ ਹੀ ਦੈਤ ਕ੍ਰੋਧਿਤ ਹੋ ਕੇ ਉਠ ਖੜੋਤੇ।੧।

(ਅਤੇ ਕਹਿਣ ਲਗੇ) ਅਸੀਂ ਹੀ ਚੌਦਾਂ ਰਤਨ ਲਵਾਂਗੇ, ਨਹੀਂ ਤਾਂ ਦੇਵਤਿਆਂ ਨੂੰ ਜੀਣ ਨਹੀਂ ਦਿਆਂਗੇ। ਫੌਜਾਂ ਦੇ ਬੇਸ਼ੁਮਾਰ ਦਲ ਉਮਡ ਪਏ। (ਦੈਤ ਕਹਿਣ ਲਗੇ ਕਿ ਅਸੀਂ) ਛੋਟੇ ਭਰਾਵਾਂ ਤੋਂ ਭਜ ਕੇ ਨਹੀਂ ਜਾਵਾਂਗੇ।੨।

ਦੌਹਰਾ

ਰਾਜ ਦਾ ਕੰਮ-ਕਾਰ ਅਤੇ ਸਾਰੀ ਸਾਜ-ਸੱਜਾ ਜੋ ਕੁਝ ਵੀ ਪ੍ਰਾਪਤ ਹੁੰਦੀ ਹੈ, ਉਹ ਵੱਡੇ ਭਰਾ ਨੂੰ ਦਿੱਤੀ ਜਾਂਦੀ ਹੈ, ਛੋਟੇ ਭਰਾ ਨਹੀਂ ਲੈਂਦੇ।੩।

ਭੁਜੰਗ ਛੰਦ

ਉਸ ਵੇਲੇ ਵੱਡੇ ਵੱਡੇ ਦੈਤ ਗੁੱਸੇ ਵਿਚ ਆ ਕੇ ਚੜ੍ਹ ਪਏ ਅਤੇ ਮਾਰੂ ਨਗਾਰੇ ਅਤੇ ਭਿਆਨਕ ਵਾਜੇ ਵਜਣ ਲਗੇ। ਉਧਰੋਂ ਦੇਵਤੇ ਵੀ ਕ੍ਰੋਧਿਤ ਹੋ ਕੇ ਆਣ ਢੁਕੇ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਅੱਗ ਦੇ ਭਾਂਬੜ ਉਠੇ ਹੋਣ।੪।

ਬਹੁਤ ਕ੍ਰੋਧਿਤ ਹੋ ਕੇ (ਸੂਰਮੇ) ਡਟ ਗਏ ਹਨ। ਇਧਰ ਬਾਂਕੇ ਦੇਵਤੇ ਹਨ ਅਤੇ ਉਧਰ ਭਿਆਨਕ ਦੈਤ ਹਨ। ਗੁੱਸੇ ਨਾਲ ਭਰੇ ਹੋਏ ਸੂਰਮੇ ਇਕੱਠੇ ਹੋ ਕੇ ਹੈਂਕੜ ਹੈਂਕੜ ਕੇ ਯੁੱਧ ਦੇ ਕਾਰਜ ਲਈ ਚੜ੍ਹ ਪਏ ਹਨ।੫।

ਕਿਤੇ (ਮੱਥੇ ਉਤੇ ਧਾਰਨ ਕੀਤੇ ਜਾਣ ਵਾਲੇ ਲੋਹੇ ਦੇ) ਟਿੱਕੇ ਪਏ ਹਨ ਅਤੇ ਕਿਤੇ ਟੋਪ ਭੰਨੇ ਪਏ ਹਨ। ਚੰਗੀ ਤਰ੍ਹਾਂ ਸੱਜ ਧੱਜ ਕੇ ਕਰੋੜਾਂ ਸੂਰਮੇ ਆਣ ਢੁਕੇ ਹਨ। ਕਿਤੇ ਵੱਡੇ ਭਾਰੀ ਸੂਰਮੇ ਹਥਿਆਰਾਂ ਨਾਲ ਟੁਕ ਦਿੱਤੇ ਗਏ ਹਨ। ਨ ਕਟੇ ਜਾ ਸਕਣ ਵਾਲੇ ਕਰੋੜਾਂ ਹਾਥੀ ਮਾਰੇ ਗਏ ਹਨ।੬।

ਕਿਤਨੇ ਹੀ (ਲਹੂ ਵਿਚ) ਡੁਬੇ ਪਏ ਹਨ ਅਤੇ ਕਿਤਨੇ ਹੀ ਘਾਇਲ ਹੋ ਕੇ ਘੁੰਮ ਰਹੇ ਹਨ। ਕਿਤਨੇ ਹੀ ਯੋਧੇ ਝੂਮ ਝੂਮ ਕੇ ਡਿਗ ਪਏ ਹਨ। ਕਈ ਪਾਣੀ ਮੰਗ ਰਹੇ ਹਨ ਅਤੇ ਕਿਤਨੇ ਹੀ ਮਾਰੇ ਮਾਰੇ ਕੂਕਦੇ ਹਨ। ਕਿਤਨੇ ਹੀ ਤਲਵਾਰਾਂ ਕਢ ਕੇ ਆ ਢੁਕੇ ਹਨ।੭।

ਕਈ (ਵੈਰੀ ਦੀਆਂ) ਚੋਟਾਂ ਨੂੰ (ਢਾਲਾਂ ਦੀ) ਓਟ ਵਿਚ ਬਚਾਉਂਦੇ ਹਨ ਅਤੇ ਕਿਤਨੇ ਹੀ (ਯੁੱਧ ਵਿਚ) ਪ੍ਰਵੇਸ਼ ਕਰਦੇ ਹਨ। ਕਈ ਮਾਰੂ ਰਾਗ ਸੁਣ ਕੇ ਐਂਠ ਜਾਂਦੇ ਹਨ। ਕਈ ਡਰਪੋਕ ਭਜੇ ਜਾ ਰਹੇ ਹਨ ਅਤੇ ਕਿਤਨੇ ਸੂਰਬੀਰ ਕੁਟੇ ਗਏ ਹਨ। ਕਈ ਘੋੜੇ ਮਾਰੇ ਗਏ ਹਨ ਅਤੇ ਕਰੋੜਾਂ ਰਥਾਂ ਵਾਲੇ ਲੁਟ ਲਏ ਗਏ ਹਨ।੮।

ਕਿਧਰੇ ਸੂਰਮੇ ਕਤਲ ਹੋਏ ('ਜੇਬੇ'--'ਜ਼ਿਬਰ')ਪਏ ਹਨ ਅਤੇ ਕਿਤੇ ਘੋੜੇ ਮਾਰੇ ਗਏ ਹਨ। ਕਿਤੇ ਦਿਤੀ ਅਦਿਤੀ ਦੇ ਵੱਡੇ ਭਾਰੀ (ਸੂਰਮੇ ਪੁੱਤਰ) ਘੁਮੇਰੀਆਂ ਖਾ ਕੇ ਧਰਤੀ 'ਤੇ ਡਿਗੇ ਪਏ ਹਨ। ਕਈ ਸੂਰਮੇ ਜ਼ਖ਼ਮ ਖਾ ਕੇ ਚਲ ਗਏ ਹਨ ਅਤੇ ਕਈ ਮਹਾਬੀਰ ਯੁੱਧ-ਭੂਮੀ ਵਿਚ ਸ਼ੋਭਾ ਪਾ ਰਹੇ ਹਨ।੯।

ਇਤੈ ਸੂਰ ਕੋਪਿਯੋ ਉਤੈ ਚੰਦ੍ਰ ਧਾਯੋ। ਇਤੈ ਜੋਰਿ ਗਾੜੀ ਅਨੀ ਇੰਦ੍ਰ ਆਯੋ।
ਉਤੈ ਬੁਧਿ ਬਾਧੀ ਧੁਜਾ ਬੀਰ ਬਾਕੋ। ਇਤੋ ਕਾਲ ਕੋਪਿਯੋ ਜਿਤੈ ਕੌਨ ਤਾਕੋ। ੧੦।

ਇਤੈ ਕੋਪਿ ਕੈ ਐਸ ਬਾਚੇ ਸਿਧਾਯੋ। ਦੁਤਿਯ ਓਰ ਤੇ ਚਾਰਜ ਸੁਕ੍ਰਾ ਰਿਸਾਯੋ।
ਕੋਊ ਤੀਰ ਛੋਰੈ ਕੋਊ ਮੰਤ੍ਰ ਡਾਰੈ। ਲਿਖੈ ਜੰਤ੍ਰ ਕੋਊ ਕੋਊ ਤੰਤ੍ਰ ਸਾਰੈ। ੧੧।

ਕਿਤੇ ਤੇਗ ਸੂਤੇ ਕਿਤੇ ਬਾਨ ਮਾਰੈ। ਕਿਤੇ ਗੋਫਨੈ ਗੁਰਜ ਗੋਲੇ ਉਭਾਰੈ।
ਕਿਤੇ ਮੁਗਦ੍ਰ ਠਾਵੈ ਕਿਤੇ ਤੀਰ ਛੋਰੈ। ਕਿਤੇ ਬੀਰ ਬੀਰਾਨ ਕੋ ਮੰਤ੍ਰ ਫੋਰੈ। ੧੨।

ਕਹੂੰ ਛਤ੍ਰ ਜੂਝੇ ਕਹੂੰ ਛਤ੍ਰ ਟੂਟੇ। ਕਹੂੰ ਬਾਜ ਤਾਜੀ ਜਿਰਹ ਰਾਜ ਲੂਟੈ।
ਕਿਤੇ ਪਾਸ ਪਾਸੇ ਕਿਤੇ ਝੋਕ ਝੋਰੇ। ਕਿਤੇ ਛਿਪ੍ਰ ਛੋਕੇ ਕਿਤੇ ਛੋਲ ਛੋਰੇ। ੧੩।

ਕਿਤੇ ਸੂਰ ਸ਼ੋਨਾਨ ਕੇ ਰੰਗ ਰੰਗੇ। ਬਚੇ ਬੀਰ ਬਾਕਾਨ ਬਾਜੀ ਉਮੰਗੇ।
ਮਹਾ ਭੇਰ ਭਾਰੀ ਮਹਾ ਨਾਦ ਬਾਜੇ। ਇਤੈ ਦੇਵ ਬਾਂਕੇ ਉਤੈ ਦੈਤ ਗਾਜੇ। ੧੪।

ਉਠਿਯੋ ਰਾਗ ਮਾਰੂ ਮਹਾ ਨਾਦ ਭਾਰੇ। ਇਤੈ ਸੁੰਭ ਨੈਸੁੰਭ ਦਾਨੇ ਸੰਭਾਰੇ।
ਬਿੜਾਲਾਛ ਜ਼ਾਲਾਛ ਧੂਮ੍ਰਾਛ ਜੋਧੇ। ਹਟੇ ਨ ਹਠੀਲੇ ਕਿਸੂ ਕੇ ਪ੍ਰਬੋਧੇ। ੧੫।

ਪਰਿਯੋ ਲੋਹ ਗਾੜੇ ਮਹਾ ਖੇਤ ਭਾਰੀ। ਇਤੈ ਦੇਵ ਕੋਪੇ ਉਤੈ ਵੈ ਹਕਾਰੀ।
ਜੁਰੇ ਆਨਿ ਦੇਊ ਭੈਯਾ ਕੌਨ ਭਾਜੈ। ਚਲੇ ਭਾਜਿ ਤਾ ਕੀ ਸੁ ਮਾਤਾਨ ਲਾਜੈ। ੧੬।

ਜੁਰੇ ਆਨਿ ਭਾਈ ਭੈਯਾ ਕੌਨ ਹਾਰੈ। ਮਰੈ ਸਾਚੁ ਪੈ ਪਾਵ ਪਾਛੇ ਨ ਡਾਰੈ।
ਭਰੇ ਛੋਭ ਛਤ੍ਰੀ ਮਹਾ ਰੁਦ੍ਰ ਨਾਚਿਯੋ। ਪਰਿਯੋ ਲੋਹ ਗਾੜੇ ਮਹਾ ਲੋਹ ਮਾਚਿਯੋ। ੧੭।

ਹਠੇ ਐਠਿਯਾਰੇ ਹਠੀ ਐਠਿ ਕੈ ਕੈ। ਮਹਾ ਜੁਧ ਸੌਡੀ ਮਹਾ ਹੀ ਰਿਸੈ ਕੈ।
ਮਹਾ ਸੂਲ ਸੈਬੀਨ ਕੇ ਵਾਰ ਛੰਡੇ। ਇਤੈ ਦੈਤ ਬਾਂਕੇ ਉਤੈ ਦੇਵ ਮੰਡੇ। ੧੮।

ਇਤੈ ਦੇਵ ਰੋਹੇ ਉਤੈ ਦੈਤ ਕੋਪੇ। ਭਜੈ ਨਾਹਿ ਗਾੜੇ ਪ੍ਰਿਥੀ ਪਾਇ ਰੋਪੇ।
ਤਬੈ ਬਿਸਨ ਜੂ ਮੰਤ੍ਰ ਐਸੇ ਬਿਚਾਰਿਯੋ। ਮਹਾ ਸੁੰਦਰੀ ਏਸ ਕੋ ਭੋਸ ਧਾਰਿਯੋ। ੧੯।

ਮਹਾ ਮੋਹਨੀ ਭੋਸ ਧਾਰਿਯੋ ਕਨ੍ਹਾਈ। ਜਿਨੈ ਨੈਕ ਹੇਰਿਯੋ ਰਹਿਯੋ ਸੋ ਲੁਭਾਈ।
ਇਤੈ ਦੈਤ ਬਾਂਕੇ ਉਤੈ ਦੇਵ ਸੋਹੈ। ਦੁਹੁ ਛੋਰਿ ਦੀਨੋ ਮਹਾ ਜੁਧ ਮੋਹੈ। ੨੦।

ਇਧਰੋਂ ਸੂਰਜ ਅਤੇ ਉਧਰੋਂ ਚੰਦ੍ਰਮਾ ਕ੍ਰੋਧਿਤ ਹੋਏ ਹਨ। ਇਧਰ ਇੰਦਰ ਆਪਣੀ ਤਕੜੀ ਸੈਨਾ ਜੋੜ ਕੇ ਆ ਗਏ ਹਨ। ਉਧਰ ਬਾਂਕੇ ਸੂਰਮੇ ਬੁੱਧ (ਦੇਵਤਾ) ਨੇ ਝੰਡਾ ਬੰਨ੍ਹਿਆ ਹੋਇਆ ਅਤੇ ਇਧਰ ਕਾਲ ਗੁੱਸੇ ਵਿਚ ਆ ਗਿਆ ਹੈ। ਉਸ ਨੂੰ ਭਲਾ ਕੌਣ ਜਿਤ ਸਕਦਾ ਹੈ। ੧੦।

ਇਧਰੋਂ ਕ੍ਰੋਧਿਤ ਹੋ ਕੇ ਬ੍ਰਹਸਪਤੀ ਚਲ ਪਿਆ ਹੈ ਅਤੇ ਦੂਜੇ ਪਾਸਿਓਂ ਸ਼ੁਕ੍ਰਾਚਾਰਯ ਨੂੰ ਬਹੁਤ ਰੋਹ ਚੜ੍ਹਿਆ ਹੈ। ਕੋਈ ਤੀਰ ਛੱਡ ਰਿਹਾ ਹੈ ਅਤੇ ਕੋਈ ਮੰਤ੍ਰ ਪੜ੍ਹ ਰਿਹਾ ਹੈ। ਕੋਈ ਜੰਤ੍ਰ ਲਿਖ ਰਿਹਾ ਹੈ ਅਤੇ ਕੋਈ ਤੰਤ੍ਰ ਨਾਲ ਕੰਮ ਚਲਾ ਰਿਹਾ ਹੈ। ੧੧।

ਕਿਤੇ ਤਲਵਾਰਾਂ ਸੂਤੀਆਂ ਜਾ ਰਹੀਆਂ ਹਨ ਅਤੇ ਕਿਧਰੇ ਬਾਣ ਮਾਰੇ ਜਾ ਰਹੇ ਹਨ। ਕਿਤੇ ਗੋਫਨੇ, ਗੁਰਜ ਅਤੇ ਗੋਲੇ ਉਭਾਰੇ ਜਾ ਰਹੇ ਹਨ। ਕਿਤੇ ਮੁਗਦਰ ਠਹਿਕਦੇ ਹਨ ਅਤੇ ਕਿਤੇ ਤੀਰ ਛੱਡੇ ਜਾ ਰਹੇ ਹਨ। ਕਿਤੇ ਸੂਰਮੇ ਸੂਰਮਿਆਂ ਦਾ ਮੂੰਹ ਫੇਰ ਰਹੇ ਹਨ (ਅਰਥਾਤ-ਮੂੰਹ ਭੰਨ ਰਹੇ ਹਨ)। ੧੨।

ਕਿਤੇ ਛੱਤ੍ਰਧਾਰੀ (ਰਾਜੇ) ਜੂਝ ਰਹੇ ਹਨ ਅਤੇ ਕਿਤੇ ਛਤ੍ਰ ਟੁੱਟੇ ਪਏ ਹਨ। ਕਿਤੇ ਚੰਗੇ ਘੋੜੇ ਅਤੇ ਰਾਜਿਆਂ ਦੇ ਕਵਚ ਲੁੜਕੇ ਪਏ ਹਨ। ਕਿਤੇ ਫਾਹੀਆਂ ਨਾਲ ਫਸਾਏ ਹੋਏ ਹਨ ਅਤੇ ਕਿਤੇ ਚੰਗੀ ਤਰ੍ਹਾਂ ਝਕੜੇ ਜਾ ਰਹੇ ਹਨ। ਕਿਤੇ ਜਲਦੀ ਹੀ (ਸੂਰਮੇ) ਛੇਕ ਦਿੱਤੇ ਗਏ ਹਨ ਅਤੇ ਕਿਤੇ ਨੌਜਵਾਨ ਸੈਨਿਕ ਛੱਡ ਦਿੱਤੇ ਗਏ ਹਨ। ੧੩।

ਕਿਤੇ ਸੂਰਮੇ ਲਹੂ ਦੇ ਰੰਗ ਵਿਚ ਰੰਗੇ ਹੋਏ ਹਨ। ਕਿਤੇ ਬਚ ਗਏ ਬਾਂਕੇ ਸੂਰਮੇ ਘੋੜਿਆਂ ਨੂੰ ਨਚਾਂਦੇ ਫਿਰਦੇ ਹਨ। ਭਿਆਨਕ ਭੇਰੀਆਂ ਅਤੇ ਵੱਡੇ ਧੌਂਸੇ ਵਜ ਰਹੇ ਹਨ। ਇਸ ਪਾਸੇ ਬਾਂਕੇ ਦੇਵਤੇ ਹਨ ਅਤੇ ਉਧਰ ਦੈਂਤ ਗਜ ਰਹੇ ਹਨ। ੧੪।

ਮਹਾਨ ਭਿਆਨਕ ਮਾਰੂ ਰਾਗ ਗੂੰਜ ਰਿਹਾ ਹੈ। ਇਧਰ ਸੁੰਭ ਅਤੇ ਨਿਸ਼ੰਭ ਦੈਂਤ ਡਟੇ ਖੜੋਤੇ ਹਨ। ਬਿੜਾਲਾਛ, ਜ਼ਾਲਾਛ, ਧੂਮ੍ਰਾਛ ਵਰਗੇ ਹਠੀ ਯੋਧੇ ਕਿਸੇ ਦੇ ਸਮਝਾਇਆਂ ਹੱਟਣ ਵਾਲੇ ਨਹੀਂ ਹਨ। ੧੫।

ਘਮਸਾਨ ਯੁੱਧ ਵਿਚ ਬਹੁਤ ਹਥਿਆਰ ਵਜੇ ਹਨ। ਇਧਰ ਦੇਵਤੇ ਕ੍ਰੋਧਿਤ ਹੋਏ ਹਨ ਅਤੇ ਉਧਰ ਉਹ (ਦੈਂਤ) ਲਲਕਾਰ ਰਹੇ ਹਨ। ਦੋਵੇਂ ਭਰਾ ਆਣ ਜੁੜੇ ਹਨ, (ਉਨ੍ਹਾਂ ਵਿਚੋਂ) ਕੌਣ ਭਜ ਸਕਦਾ ਹੈ। (ਜੋ) ਭਜ ਕੇ ਜਾਏਗਾ, ਉਸ ਦੀ ਮਾਤਾ ਲਜਿਤ ਹੋਏਗੀ। ੧੬।

ਦੋਵੇਂ ਭਰਾ ਭਿੜ ਰਹੇ ਹਨ, ਕਿਹੜਾ ਭਰਾ ਹਾਰਦਾ ਹੈ। ਸਚੁ ਤੇ ਮਰ ਜਾਣਗੇ, ਪਰ ਪਿਛੇ ਪੈਰ ਨਹੀਂ ਧਰਨਗੇ। ਛਤ੍ਰੀ ਰੋਹ ਨਾਲ ਭਰ ਗਏ ਹਨ ਅਤੇ ਮਹਾ ਰੁਦ੍ਰ ਨਚ ਰਿਹਾ ਹੈ। ਬਹੁਤ ਭਿਆਨਕ ਯੁੱਧ ਹੋਇਆ ਹੈ ਅਤੇ ਬਹੁਤ ਹਥਿਆਰ ਖੜਕੇ ਹਨ। ੧੭।

ਹਠੀ ਯੋਧੇ ਹਠ ਕਰ ਕੇ ਆਕੜ ਰਹੇ ਹਨ ਅਤੇ ਮਹਾਨ ਯੁੱਧ ਨੂੰ ਧਾਰਨ ਵਾਲੇ ('ਸੋਭੀ') ਬਹੁਤ ਗੁੱਸਾ ਕਰ ਰਹੇ ਹਨ। ਮਹਾਨ ਤ੍ਰਿਸ਼ੂਲਾਂ ਅਤੇ ਸੈਰੱਥੀਆਂ ਦੇ ਵਾਰ ਹੋ ਰਹੇ ਹਨ। ਇਧਰ ਬਾਂਕੇ ਦੈਂਤ ਹਨ ਅਤੇ ਉਧਰ ਦੇਵਤੇ ਡਟੇ ਹੋਏ ਹਨ। ੧੮।

ਇਧਰ ਦੇਵਤੇ ਕ੍ਰੋਧਿਤ ਹੋ ਰਹੇ ਹਨ ਅਤੇ ਉਧਰ ਦੈਂਤ ਰੋਹ ਵਿਚ ਆ ਰਹੇ ਹਨ। ਉਹ ਭਜਦੇ ਨਹੀਂ ਹਨ, ਧਰਤੀ ਉਤੇ ਪੈਰ ਗਡ ਕੇ ਖੜੋਤੇ ਹੋਏ ਹਨ। ਤਦੋਂ ਵਿਸ਼ਨੂ ਨੇ ਇਸ ਤਰ੍ਹਾਂ ਵਿਚਾਰ ਕੀਤਾ ਅਤੇ ਇਕ ਸ਼੍ਰੇਸ਼ਠ ਸੁੰਦਰੀ ਦਾ ਰੂਪ ਧਾਰਨ ਕਰ ਲਿਆ। ੧੯।

ਵਿਸ਼ਨੂ ('ਕਨ੍ਹਾਈ'-ਕਾਨ੍ਹ) ਨੇ ਮਹਾ ਮੋਹਨੀ ਦਾ ਰੂਪ ਧਾਰਨ ਕਰ ਲਿਆ। ਜਿਸ ਨੇ ਜ਼ਰਾ ਜਿੰਨਾ ਵੀ ਵੇਖਿਆ, ਉਹੀ ਲੁਭਾਇਮਾਨ ਹੋ ਗਿਆ। ਇਧਰ ਬਾਂਕੇ ਦੈਂਤ ਸਨ ਅਤੇ ਉਧਰ ਦੇਵਤੇ ਸੋਭ ਰਹੇ ਸਨ। (ਮਹਾ ਮੋਹਨੀ ਨੂੰ ਵੇਖ ਕੇ) ਮੋਹਿਤ ਹੋਏ ਦੋਹਾਂ ਨੇ ਯੁੱਧ ਛੱਡ ਦਿੱਤਾ। ੨੦।

ਦੋਹਰਾ

ਕਾਲਕੂਟ ਅਰੁ ਚੰਦ੍ਰਮਾ ਸਿਵ ਕੇ ਦਏ ਬਨਾਇ।
 ਐਰਾਵਤਿ ਤਰੁ ਉਚਸ੍ਰਵਿ ਹਰਹਿ ਦਏ ਸੁਖ ਪਾਇ। ੨੧।
 ਕੋਸਤਕ ਮਨਿ ਅਰੁ ਲਛਮੀ ਆਪੁਨ ਲਈ ਮੰਗਾਇ।
 ਦੇਵ ਅੰਮ੍ਰਿਤ ਅਸੁਰਨ ਸੁਰਾ ਬਾਟਤ ਪਏ ਬਨਾਇ। ੨੨।

ਚੌਪਈ

ਰੰਭਾ ਔਰ ਧਨੰਤਰ ਲਿਯੋ। ਸਭ ਜਗ ਕੇ ਸੁਖ ਕਾਰਨ ਦਿਯੋ।
 ਤੀਨਿ ਰਤਨ ਦਿਯ ਔਰੁ ਨਿਕਾਰੇ। ਤੁਮਹੂੰ ਤਿਨੋ ਲਖਤ ਹੋ ਪ੍ਰਯਾਰੇ। ੨੩।

ਸਵੈਯਾ

ਰੀਝਿ ਰਹੇ ਛਬਿ ਹੇਰਿ ਸੁਰਾਸਰ ਸੋਕ ਨਿਵਾਰ ਅਸੋਕੁਪਜਾਯੋ।
 ਛੋਰਿ ਬਿਵਾਦ ਕੋ ਦੀਨ ਚੋਉ ਸੁਭ ਭਾਗ ਭਰਿਯੋ ਸਬਹੂੰ ਹਰਿ ਭਾਯੋ।
 ਕੁੰਜਰ ਕੀਰ ਕਲਾਨਿਧਿ ਕੇਹਰਿ ਮਾਨ ਮਨੋਜਵ ਹੇਰਿ ਹਿਰਾਯੋ।
 ਜੋ ਤਿਨ ਦੀਨ ਸੁ ਲੀਨ ਸਭੋ ਹਸਿ ਕਾਹੂੰ ਨ ਹਾਥ ਹਥਿਆਰ ਉਚਾਯੋ। ੨੪।

ਭੁਜੰਗ ਛੰਦ

ਇਨੈ ਅੰਮ੍ਰਿਤ ਬਾਟ੍ਯੋ ਉਨੈ ਮਦ੍ਯ ਦੀਨੋ। ਛਲੇ ਛਿਪ੍ਰ ਛੇਲੀ ਛਲੀ ਭੇਸ ਕੀਨੋ।
 ਮਹਾ ਬਸਤ੍ਰ ਧਾਰੇ ਇਤੈ ਆਪੁ ਸੋਹੈ। ਸਭੈ ਦੈਤ ਦੇਵਾਨ ਕੇ ਚਿਤ ਮੋਹੈ। ੨੫।

ਦੋਹਰਾ

ਧਰਿਯੋ ਰੂਪ ਤ੍ਰਿਯ ਕੋ ਤਹਾ ਆਪੁਨ ਤੁਰਤਿ ਮੁਰਾਰਿ।
 ਛਲੀ ਛਿਨਿਕ ਮੇ ਛਲਿ ਗਯੋ ਜਿਤੇ ਹੁਤੇ ਅਸੁਰਾਰਿ। ੨੬। ੧।
 ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤੇਈਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੨੩। ੨੪੧੬। ਅਫ਼ਰੂਹਿ।

ਦੋਹਰਾ

ਨਾਰਨੋਲ ਕੇ ਦੇਸ ਮੈ ਬਿਜੈ ਸਿੰਘ ਇਕ ਨਾਥ।
 ਰੈਨਿ ਦਿਵਸ ਡਾਰਿਯੋ ਰਹੈ ਫੂਲ ਮਤੀ ਕੇ ਸਾਥ। ੧।
 ਬਿਜੈ ਸਿੰਘ ਜਾ ਕੇ ਸਦਾ ਜਪਤ ਆਠਹੂੰ ਜਾਮ।
 ਫੂਲਨ ਕੇ ਸੰਗ ਤੋਲਿਯੈ ਫੂਲ ਮਤੀ ਜਿਹ ਨਾਮ। ੨।
 ਬਿਜੈ ਸਿੰਘ ਇਕ ਦਿਨ ਗਏ ਆਖੇਟਕ ਕੇ ਕਾਜ।
 ਭ੍ਰਮਰ ਕਲਾ ਕੋ ਰੂਪ ਲਖਿ ਰੀਝ ਰਹੇ ਮਹਾਰਾਜ। ੩।

ਦੋਹਰਾ

(ਰਤਨਾਂ ਦੀ ਵੰਡ ਕਰਨ ਵੇਲੇ) ਕਾਲਕੂਟ (ਵਿਸ਼) ਅਤੇ ਚੰਦ੍ਰਮਾ ਸ਼ਿਵ ਨੂੰ ਦੇ ਦਿੱਤੇ।
ਐਰਾਵਤ, ਕਲਪ ਬ੍ਰਿਛ, ਉੱਚਸ੍ਰਵ (ਘੋੜਾ) ਇੰਦਰ ਨੂੰ ਸੁਖ ਪੂਰਵਕ ਦੇ ਦਿੱਤੇ। ੨੧। ਕੋਸਤੁਕ
ਮਣੀ ਅਤੇ ਲੱਛਮੀ (ਵਿਸ਼ਨੂ) ਨੇ ਆਪਣੇ ਕੋਲ ਮੰਗਾ ਲਏ। ਦੇਵਤਿਆਂ ਨੇ ਅੰਮ੍ਰਿਤ ਅਤੇ
ਦੈਤਾਂ ਨੂੰ ਸ਼ਰਾਬ ਵੰਡ ਦਿੱਤੀ। ੨੨।

ਚੌਪਈ

ਰੰਭਾ (ਅਪੱਛਰਾ) ਅਤੇ ਧਨੰਤਰਿ (ਵੈਦ) ਨੂੰ ਲਛਮੀ ਕੇ ਜਗਤ ਦੇ ਸੁਖ ਵਾਸਤੇ ਦੇ ਦਿੱਤਾ।
(ਉਸ ਨੇ) ਤਿੰਨ ਰਤਨ ਹੋਰ ਕਢ ਦਿੱਤੇ। (ਉਹ ਕਿਸ ਨੂੰ ਦਿੱਤੇ) ਤੁਸੀਂ ਪਿਆਰਿਓ ਵੇਖਦੇ
ਜਾਓ। ੨੩।

ਸਵੈਯਾ

ਉਸ ਦੀ ਛੁਬੀ ਨੂੰ ਵੇਖ ਕੇ ਦੇਵਤੇ ਅਤੇ ਦੈਤ ਦੁਖ ਨੂੰ ਭੁਲਾ ਕੇ ਆਨੰਦਿਤ ਹੋ ਗਏ।
ਦੇਹਾਂ ਨੇ ਝਗੜੇ ਨੂੰ ਛੱਡ ਦਿੱਤਾ ਅਤੇ ਸੁਭ ਭਾਗਾਂ ਭਰਿਆ ਵਿਸ਼ਨੂ (ਭਾਵੇਂ ਮਹਾ ਮੋਹਨੀ)
ਸਭ ਨੂੰ ਚੰਗਾ ਲਗਿਆ। ਹਾਥੀ, ਤੋਤਾ, ਚੰਦ੍ਰਮਾ, ਸ਼ੇਰ ਅਤੇ ਕਾਮ ਦੇਵ ਦਾ ਵੀ (ਉਸ ਨੂੰ ਵੇਖ
ਕੇ) ਹੰਕਾਰ ਖਤਮ ਹੋ ਗਿਆ। ਉਸ (ਮਹਾ ਮੋਹਨੀ) ਨੇ ਜੋ ਦਿੱਤਾ, ਸਭ ਨੇ ਹਸ ਕੇ ਲੈ ਲਿਆ
ਅਤੇ ਕਿਸੇ ਨੇ ਵੀ ਹੱਥ ਵਿਚ ਹਥਿਆਰ ਨ ਚੁਕਿਆ। ੨੪।

ਭੁਜੰਗ ਛੰਦ

ਇਨ੍ਹਾਂ (ਦੇਵਤਿਆਂ) ਨੂੰ ਅੰਮ੍ਰਿਤ ਵੰਡ ਦਿੱਤਾ ਅਤੇ ਉਨ੍ਹਾਂ (ਦੈਤਾਂ) ਨੂੰ ਸ਼ਰਾਬ ਦੇ ਦਿੱਤੀ।
(ਵਿਸ਼ਨੂ ਨੇ) ਜਲਦੀ ਨਾਲ ਸੁੰਦਰੀ ਦਾ ਰੂਪ ਧਾਰ ਕੇ (ਸਭ ਨੂੰ) ਛਲ ਲਿਆ ਹੈ। ਇਧਰ
(ਉਹ) ਆਪ ਸੁੰਦਰ ਬਸਤ੍ਰ ਪਾ ਕੇ ਸ਼ੋਭ ਰਿਹਾ ਸੀ ਅਤੇ (ਉਧਰ) ਸਾਰਿਆਂ ਦੇਵਤਿਆਂ ਅਤੇ
ਦੈਤਾਂ ਦੇ ਚਿਤ ਮੋਹੇ ਹੋਏ ਸਨ। ੨੫।

ਦੋਹਰਾ

ਵਿਸ਼ਨੂ ਨੇ ਤੁਰਤ ਆਪ ਇਸਤਰੀ ਦਾ ਰੂਪ ਧਾਰਨ ਕੀਤਾ ਅਤੇ ਉਹ ਛਲੀ ਰੂਪ
ਵਾਲਾ (ਅਰਥਾਤ ਮਹਾ ਮੋਹਨੀ) ਜਲਦੀ ਹੀ ਸਾਰਿਆਂ ਦੈਤਾਂ ਨੂੰ ਛਲ ਕੇ ਚਲਾ ਗਿਆ। ੨੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੩। ੨੪੧੬। ਚਲਦਾ।

ਦੋਹਰਾ

ਨਾਰਨੋਲ ਦੇਸ ਵਿਚ ਇਕ ਬਿਜੈ ਸਿੰਘ ਨਾਂ ਦਾ ਰਾਜਾ ਸੀ। (ਉਹ) ਰਾਤ ਦਿਨ ਫੂਲ
ਮਤੀ ਦੇ ਨਾਲ ਹੀ ਪਿਆ ਰਹਿੰਦਾ। ੧। ਬਿਜੈ ਸਿੰਘ ਜਿਸ (ਰਾਣੀ) ਨੂੰ ਸਦਾ ਅੱਠੇ ਪਹਿਰ
ਜਪਦਾ ਰਹਿੰਦਾ ਸੀ, ਫੁਲਾਂ ਨਾਲ ਤੋਲਣ ਕਾਰਨ (ਉਸ ਦਾ) ਨਾਮ ਫੂਲ ਮਤੀ ਹੋਇਆ। ੨।
ਬਿਜੈ ਸਿੰਘ ਇਕ ਦਿਨ ਸ਼ਿਕਾਰ ਖੇਡਣ ਗਿਆ ਅਤੇ (ਉਥੇ) ਭ੍ਰਮਰ ਕਲਾ ਦਾ ਰੂਪ ਵੇਖ ਕੇ
ਰਾਜਾ ਰੀਝ ਗਿਆ। ੩।

ਚੌਪਈ

ਤਹ ਹੀ ਬਯਾਹ ਧਾਮ ਤ੍ਰਿਯ ਆਨੀ। ਰਾਵ ਹੇਰਿ ਸੋਊ ਲਲਚਾਨੀ।
ਫੂਲ ਮਤੀ ਸੁਨਿ ਅਧਿਕ ਰਿਸਾਈ। ਆਦਰ ਸੋ ਤਾ ਕੋ ਗ੍ਰਿਹ ਲਯਾਈ। ੪।

ਤਾ ਸੋ ਅਧਿਕ ਨੇਹ ਉਪਜਾਯੋ। ਧਰਮ ਭਗਨਿ ਕਰਿ ਤਾਹਿ ਬੁਲਾਯੋ।
ਚਿਤ ਮੈ ਅਧਿਕ ਕੋਪ ਤ੍ਰਿਯ ਧਰਿਯੋ। ਤਾ ਕੀ ਨਾਸ ਘਾਤ ਅਟਕਰਿਯੋ। ੫।

ਜਾ ਕੀ ਤ੍ਰਿਯਾ ਉਪਾਸਿਕ ਜਾਨੀ। ਵਹੈ ਘਾਤ ਚੀਨਤ ਭੀ ਰਾਨੀ।
ਰੁਦ੍ਰ ਦੇਹਰੋ ਏਕ ਬਨਾਯੋ। ਜਾ ਪਰ ਅਗਨਿਤ ਦਰਬ ਲਗਾਯੋ। ੬।

ਦੋਊ ਸਵਤਿ ਤਹਾ ਚਲਿ ਜਾਵੈ। ਪੂਜਿ ਰੁਦ੍ਰ ਕੋ ਪੁਨਿ ਘਰ ਆਵੈ।
ਮਟ ਆਛੇ ਉਚੋ ਧੁਜ ਸੋਹੈ। ਸੁਰ ਨਰ ਨਾਗ ਅਸੁਰ ਮਨ ਮੋਹੈ। ੭।

ਦੋਹਰਾ

ਪੁਰ ਬਾਸਨਿ ਸੁੰਦਰਿ ਸਭੈ ਤਿਹ ਠਾ ਕਰੈ ਪਯਾਨ।
ਮਹਾ ਰੁਦ੍ਰ ਕੋ ਪੂਜਿ ਕੈ ਬਹੁਰ ਬਸੈ ਗ੍ਰਿਹ ਆਨਿ। ੮।

ਅਤਿਲ

ਏਕ ਦਿਵਸ ਰਾਨੀ ਲੈ ਤਾ ਕੋ ਤਹ ਗਈ।
ਨਿਜੁ ਕਰਿ ਅਸਿ ਗਹਿ ਵਾਹਿ ਮੂੰਡ ਕਾਟਤ ਭਈ।
ਸੀਸ ਕਾਟਿ ਸਿਵ ਊਪਰ ਦਯੋ ਚਰਾਇ ਕੈ।
ਹੋ ਰੋਵਤ ਨ੍ਰਿਪ ਪ੍ਰਤਿ ਆਪੁ ਉਚਾਰਿਯੋ ਆਇ ਕੈ। ੯।

ਦੋਹਰਾ

ਧਰਮ ਭਗਨਿ ਮੁਹਿ ਸੰਗ ਲੈ ਰੁਦ੍ਰ ਦੇਹਰੇ ਜਾਇ।
ਮੂੰਡ ਕਾਟਿ ਨਿਜੁ ਕਰ ਅਸਹਿ ਹਰ ਪਰ ਦਿਯੋ ਚਰਾਇ। ੧੦।

ਚੌਪਈ

ਯੋ ਸੁਨਿ ਬਾਤ ਤਹਾ ਨ੍ਰਿਪ ਆਯੋ। ਜਹ ਤ੍ਰਿਯ ਤੋਨ ਨਾਰਿ ਕੋ ਘਾਯੋ।
ਤਾਹਿ ਨਿਹਾਰਿ ਚਕ੍ਰਿਤ ਚਿਤ ਰਹਿਯੋ। ਤ੍ਰਿਯ ਕੋ ਕਛੁਕ ਬੈਨ ਨ ਕਹਿਯੋ। ੧੧।

ਦੋਹਰਾ

ਮੂੰਡ ਕਾਟਿ ਜਿਨ ਨਿਜੁ ਕਰਨ ਹਰ ਪਰ ਦਿਯੋ ਚਰਾਇ।
ਧੰਨ੍ਯੋ ਤ੍ਰਿਯਾ ਧੰਨਿ ਦੇਸ ਤਿਹ ਧੰਨ੍ਯ ਪਿਤਾ ਧੰਨਿ ਮਾਇ। ੧੨।
ਦਾਹ ਦਿਯੋ ਤਿਹ ਨਾਰਿ ਕੋ ਚਿਤ ਅਤਿ ਸੋਕ ਬਢਾਇ।
ਫੂਲ ਮਤੀ ਕੇ ਭਵਨ ਮੈ ਬਹੁਰਿ ਬਸਤ ਭਯੋ ਆਇ। ੧੩।

ਚੌਪਈ

ਉਥੇ ਹੀ ਵਿਆਹ ਕਰ ਕੇ ਇਸਤਰੀ ਨੂੰ ਘਰ ਲੈ ਆਇਆ। ਰਾਜੇ ਨੂੰ ਵੇਖ ਕੇ ਉਹ ਵੀ ਲਲਚਾ ਗਈ। ਫੂਲ ਮਤੀ (ਨਵੇਂ ਵਿਆਹ ਦੀ ਗੱਲ) ਸੁਣ ਕੇ ਬਹੁਤ ਗੁੱਸੇ ਵਿਚ ਹੋਈ। (ਫਿਰ ਵੀ) ਆਦਰ ਨਾਲ ਉਸ ਨੂੰ ਘਰ ਲੈ ਆਈ।੪।

ਉਸ ਨਾਲ (ਫੂਲ ਮਤੀ) ਨੇ ਬਹੁਤ ਸਨੇਹ ਪ੍ਰਗਟ ਕੀਤਾ ਅਤੇ ਉਸ ਨੂੰ ਧਰਮ ਭੈਣ ਕਰ ਕੇ ਬੁਲਾਇਆ। ਪਰ (ਉਸ) ਇਸਤਰੀ (ਫੂਲ ਮਤੀ) ਨੇ ਮਨ ਵਿਚ ਬਹੁਤ ਗੁੱਸਾ ਰਖਿਆ। (ਉਸ ਦਾ ਮਨ) ਭ੍ਰਮਰ ਕਲਾ ਨੂੰ ਨਸ਼ਟ ਕਰਨ ਦੇ ਮੌਕੇ ਦੀ ਭਾਲ ਵਿਚ ਸੀ।੫।

ਉਸ ਇਸਤਰੀ (ਭਾਵੇਂ ਸੌਂਕਣ) ਨੂੰ ਜਿਸ ਦਾ ਉਪਾਸਕ ਜਾਣਿਆ, ਉਸੇ ਰਾਹੀਂ ਰਾਣੀ ਨੇ ਮਾਰਨ ਦਾ ਮਨ ਵਿਚ ਵਿਚਾਰ ਕੀਤਾ। (ਉਸ ਨੇ) ਰੁਦ੍ਰ ਦਾ ਇਕ ਮੰਦਿਰ ਬਣਵਾਇਆ ਜਿਸ ਉਤੇ ਬਹੁਤ ਧਨ ਖਰਚ ਕੀਤਾ।੬।

ਦੋਵੇਂ ਸੌਂਕਣਾਂ ਉਥੇ ਚਲ ਕੇ ਜਾਂਦੀਆਂ ਸਨ ਅਤੇ ਰੁਦ੍ਰ ਦੀ ਪੂਜਾ ਕਰ ਕੇ ਘਰ ਪਰਤਦੀਆਂ ਸਨ। ਮੰਦਿਰ ('ਮਟ'-ਮਠ) ਬਹੁਤ ਚੰਗਾ ਸੀ ਅਤੇ ਉਸ ਉਤੇ ਉੱਚਾ ਝੰਡਾ ਸ਼ੋਭਦਾ ਸੀ (ਜੋ) ਦੇਵਤਿਆਂ, ਮਨੁੱਖਾਂ, ਨਾਗਾਂ ਅਤੇ ਦੈਤਾਂ ਦਾ ਮਨ ਮੋਹ ਲੈਂਦਾ ਸੀ।੭।

ਦੋਹਰਾ

ਨਗਰ ਦੀਆਂ ਰਹਿਣ ਵਾਲੀਆਂ ਸਾਰੀਆਂ ਸੁੰਦਰੀਆਂ (ਇਸਤਰੀਆਂ) ਉਥੇ ਜਾਂਦੀਆਂ ਸਨ ਅਤੇ ਮਹਾ ਰੁਦ੍ਰ ਦੀ ਪੂਜਾ ਕਰ ਕੇ ਫਿਰ ਘਰ ਨੂੰ ਆ ਜਾਂਦੀਆਂ ਸਨ।੮।

ਅਤਿਲ

ਇਕ ਦਿਨ ਰਾਣੀ ਉਸ (ਭ੍ਰਮਰ ਕਲਾ) ਨੂੰ ਉਥੇ ਲੈ ਕੇ ਗਈ ਅਤੇ ਆਪਣੇ ਹੱਥ ਵਿਚ ਤਲਵਾਰ ਲੈ ਕੇ ਉਸ ਦਾ ਸਿਰ ਕਟ ਦਿੱਤਾ। ਸਿਰ ਕਟ ਕੇ ਸ਼ਿਵ (ਦੀ ਮੂਰਤੀ) ਉਤੇ ਚੜ੍ਹਾ ਦਿੱਤਾ ਅਤੇ ਰੋਂਦੀ ਹੋਈ ਨੇ ਆਪ ਰਾਜੇ ਨੂੰ ਆ ਕੇ ਕਿਹਾ।੯।

ਦੋਹਰਾ

ਮੇਰੀ ਧਰਮ ਭੈਣ ਮੈਨੂੰ ਨਾਲ ਲੈ ਕੇ ਰੁਦ੍ਰ ਦੇ ਮੰਦਿਰ ਵਿਚ ਗਈ ਅਤੇ ਆਪਣੇ ਹੱਥੀਂ ਤਲਵਾਰ ਨਾਲ ਆਪਣਾ ਸਿਰ ਕਟ ਕੇ ਸ਼ਿਵ (ਦੀ ਮੂਰਤੀ) ਉਤੇ ਚੜ੍ਹਾ ਦਿੱਤਾ।੧੦।

ਚੌਪਈ

ਇਹ ਗੱਲ ਸੁਣ ਕੇ ਰਾਜਾ ਉਥੇ ਆਇਆ, ਜਿਥੇ ਇਸਤਰੀ (ਫੂਲ ਮਤੀ) ਨੇ ਉਸ (ਭ੍ਰਮਰ ਕਲਾ) ਨੂੰ ਮਾਰਿਆ ਸੀ। ਇਹ ਵੇਖ ਕੇ (ਰਾਜਾ) ਮਨ ਵਿਚ ਹੈਰਾਨ ਹੋ ਗਿਆ। ਇਸਤਰੀ ਨੂੰ ਕੁਝ ਵੀ ਬਚਨ ਨ ਕਿਹਾ।੧੧।

ਦੋਹਰਾ

(ਰਾਜੇ ਨੇ ਕਿਹਾ--) ਜਿਸ ਨੇ ਆਪਣੇ ਹੱਥ ਨਾਲ ਸਿਰ ਕਟ ਕੇ ਸ਼ਿਵ ਉਪਰ ਚੜ੍ਹਾਇਆ ਹੈ, ਉਹ ਇਸਤਰੀ ਧੰਨ ਹੈ, ਉਹ ਦੇਸ ਧੰਨ ਹੈ, ਉਸ ਦੀ ਮਾਤਾ ਧੰਨ ਹੈ, ਉਸ ਦਾ ਪਿਤਾ ਧੰਨ ਹੈ।੧੨। ਉਸ ਇਸਤਰੀ ਦਾ ਦਾਹ-ਸੰਸਕਾਰ ਕਰ ਕੇ ਅਤੇ ਮਨ ਵਿਚ ਬਹੁਤ ਦੁਖੀ ਹੋ ਕੇ (ਰਾਜਾ) ਫੂਲ ਮਤੀ ਦੇ ਮਹੱਲ ਵਿਚ ਫਿਰ ਆ ਕੇ ਰਹਿਣ ਲਗਿਆ।੧੩।

ਸਵਤਿ ਮਾਰਿ ਨਿਜੁ ਕਰਨ ਸੋ ਔਰ ਨ੍ਰਿਪਹਿ ਦਿਖਰਾਇ।
 ਰਾਜਾ ਕੋ ਨਿਜੁ ਬਸ ਕਿਯੋ ਐਸੇ ਚਰਿਤ ਬਨਾਇ। ੧੪।
 ਬ੍ਰਹਮ ਬਿਸਨ ਸਰ ਅਸੁਰ ਸਭ ਰੈਨਾਧਿਪ ਦਿਨਰਾਇ।
 ਬੇਦ ਬ੍ਰਾਹਮ ਅਰੁ ਬੇਦ ਤ੍ਰਿਯ ਭੇਦ ਸਕੇ ਨਹਿ ਪਾਇ। ੧੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਇਕ ਸੋ ਚੌਥੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੨੪। ੨੪੩੧। ਅਫਸ੍ਰੀ।

ਸਵੈਯਾ

ਲੰਕ ਮੈ ਬੰਕ ਨਿਸਾਚਰ ਥੇ ਰਘੁਨੰਦਨ ਕੋ ਸੁਨਿ ਏਕ ਕਹਾਨੀ।
 ਰਾਵਨ ਪੁਤ੍ਰ ਕਲਤ੍ਰੁ ਸਮੇਤ ਹਨੇ ਇਹ ਖੇਤ ਮਹਾ ਬਲਿਧਾਨੀ।
 ਰੋਸ ਭਰਿਯੋ ਤਤਕਾਲ ਗਦਾ ਗਹਿ ਕੋਚਕ ਸੇ ਮਦ ਮਤ ਕ੍ਰਿਪਾਨੀ।
 ਕੋਟ ਕੋ ਕੂਦਿ ਸਮੁੰਦ੍ਰ ਕੋ ਫਾਧਿ ਫਿਰੰਗ ਮੋ ਆਨਿ ਪਰਿਯੋ ਅਭਿਮਾਨੀ। ੧।

ਆਠਿਕ ਦ੍ਰਯੋਸ ਅੰਧੋਰ ਰਹਿਯੋ ਪੁਨਿ ਸੂਰ ਚੜ੍ਹਯੋ ਜਗ ਧੁੰਧ ਮਿਟਾਈ।
 ਦਾਨਵ ਕੋ ਲਖਿ ਲੋਕਨ ਕੈ ਅਤਿ ਹੀ ਚਿਤ ਮੈ ਉਪਜੀ ਦੁਚਿਤਾਈ।
 ਬਾਧਿ ਅਨੀ ਭਟ ਭੂਰਿ ਚੜੇ ਰਿਪੁ ਜੀਤਨ ਕੀ ਜਿਯ ਬ੍ਰਯੋਤ ਬਨਾਈ।
 ਬਾਨ ਕਮਾਨ ਗਦਾ ਬਰਛੀਨ ਕੀ ਆਨਿ ਕਰੀ ਤਿਹ ਸਾਥ ਲਰਾਈ। ੨।

ਏਕ ਪਰੇ ਭਭਰਾਤ ਭਟੁਤਮ ਏਕ ਲਗੇ ਭਟ ਘਾਯਲ ਘੁੰਮੈ।
 ਏਕ ਚਲੈ ਭਜਿ ਕੈ ਰਨ ਤੇ ਇਕ ਆਨਿ ਪਰੇ ਮਰਿ ਕੈ ਗਿਰਿ ਭੁੰਮੈ।
 ਏਕ ਮਰੇ ਲਰਿ ਕੈ ਹਯ ਉਪਰ ਹਾਥਿਨ ਪੈ ਇਕ ਸ੍ਰਯੰਦਨ ਹੂੰ ਮੈ।
 ਮਾਨੋ ਤ੍ਰਿਬੇਨੀ ਕੇ ਤੀਰਥ ਪੈ ਮੁਨਿ ਨਾਯਕ ਧੂਮ ਅਧੋ ਮੁਖ ਧੂੰਮੈ। ੩।

ਕੋਚ ਕਿਪਾਨ ਕਸੇ ਕਟਨੀ ਕਟਿ ਅੰਗ ਉਤੰਗ ਸੁਰੰਗ ਨਿਖੰਗੀ।
 ਚੌਪਿ ਚਲੇ ਚਹੂੰ ਓਰਨ ਤੇ ਘਨ ਸਾਵਨ ਕੀ ਘਟ ਜਾਨ ਉਮੰਗੀ।
 ਜੰਗ ਨਿਸੰਗ ਪਰਿਯੋ ਸੰਗ ਸੂਰਨ ਨਾਚਿਯੋ ਹੈ ਆਪੁ ਤਹਾ ਅਰਧੰਗੀ।
 ਰੋਸ ਭਰੈ ਨ ਫਿਰੇ ਤ੍ਰੁਸਿ ਕੈ ਰਨ ਰੰਗ ਪਚੇ ਰਵਿ ਰੰਗ ਫਿਰੰਗੀ। ੪।

ਚੌਪਈ

ਭੇਰ ਪਰਿਯੋ ਭਾਰਥ ਤੇ ਭਾਰੀ। ਨਾਚੇ ਸੂਰਬੀਰ ਹੰਕਾਰੀ।
 ਬਹੁ ਬ੍ਰਿਣ ਕੀਏ ਨ ਇਕ ਤਿਹ ਲਾਗਿਯੋ। ਅਧਿਕ ਕੋਪ ਦਾਨਵ ਕੋ ਜਾਗਿਯੋ। ੫।

ਏਕ ਹਾਥ ਤਿਨ ਗਦਾ ਸੰਭਾਰੀ। ਦੂਜੇ ਕਰ ਤਰਵਾਰਿ ਨਿਕਾਰੀ।
 ਜਾ ਕੋ ਦੌਰਿ ਦੈਤ ਬ੍ਰਿਣ ਮਾਰੇ। ਏਕੈ ਚੋਟ ਚੌਥ ਹੀ ਡਾਰੈ। ੬।
 ਜੋ ਕੋਊ ਤਾ ਕਹ ਘਾਵ ਲਗਾਵੈ। ਟੂਟਿ ਕ੍ਰਿਪਾਨ ਹਾਥ ਰਹਿ ਜਾਵੈ।
 ਦਾਨਵ ਕੋਪ ਅਧਿਕ ਤਬ ਕਰੈ। ਪ੍ਰਾਨ ਫਿਰੰਗਿਨਿ ਬਹੁ ਕੇ ਹਰੈ। ੭।

(ਆਪਣੀ) ਸੌਂਕਣ ਨੂੰ ਆਪਣੇ ਹੱਥਾਂ ਨਾਲ ਮਾਰ ਕੇ ਅਤੇ ਰਾਜੇ ਨੂੰ ਵਿਖਾ ਕੇ ਇਸ ਚਰਿਤ੍ਰ ਰਾਹੀਂ ਰਾਜੇ ਨੂੰ ਆਪਣੇ ਵਸ ਵਿਚ ਕਰ ਲਿਆ। ੧੪। ਬ੍ਰਹਮਾ, ਵਿਸ਼ਣੂ, ਦੇਵਤੇ, ਦੈਤ, ਚੰਦ੍ਰਮਾ, ਸੂਰਜ, ਵੇਦ ਵਿਆਸ ਅਤੇ ਵੇਦ ਕੋਈ ਵੀ ਇਸਤਰੀ ਦੇ ਭੇਦ ਨੂੰ ਪ੍ਰਾਪਤ ਨਹੀਂ ਕਰ ਸਕਿਆ। ੧੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੪। ੨੪੩੧। ਚਲਦਾ।

ਸਵੈਯਾ

ਲੰਕਾ ਵਿਚ ਇਕ ਵਿਗੜੇ ਹੋਏ ਦੈਤ ਨੇ ਰਘੁਨੰਦਨ (ਸ਼੍ਰੀ ਰਾਮ) ਦੀ ਕਹਾਣੀ ਸੁਣੀ ਕਿ ਉਸ ਮਹਾ ਬਲਵਾਨ ਨੇ ਰਾਵਣ ਨੂੰ ਪੁੱਤਰ ਅਤੇ ਇਸਤਰੀ ਸਮੇਤ ਰਣ-ਭੂਮੀ ਵਿਚ ਮਾਰ ਦਿੱਤਾ। ਗੁੱਸੇ ਨਾਲ ਭਰ ਕੇ ਅਤੇ ਤੁਰਤ ਗਦਾ, ਕ੍ਰਿਪਾਨ ਅਤੇ ਕਵਚ ਧਾਰਨ ਕਰ ਕੇ ਸ਼ਰਾਬ ਨਾਲ ਮਸਤ ਹੋ ਗਿਆ। ਕਿਲ੍ਹੇ ਤੋਂ ਕੁਦ ਕੇ ਅਤੇ ਸਮੁੰਦਰ ਨੂੰ ਟਪ ਕੇ ਉਹ ਅਭਿਮਾਨੀ ਪਰਾਏ ਦੇਸ ਵਿਚ ਆ ਗਿਆ। ੧।

(ਉਸ ਦੇ ਆਉਣ ਨਾਲ) ਅੱਠ ਕੁ ਦਿਨ ਹਨੇਰਾ ਰਿਹਾ। ਫਿਰ ਸੂਰਜ ਚੜ੍ਹਿਆ ਅਤੇ ਜਗਤ ਵਿਚੋਂ ਧੁੰਧ ਮਿਟੀ। (ਉਸ) ਦੈਤ ਨੂੰ ਵੇਖ ਕੇ ਲੋਕਾਂ ਦੇ ਮਨ ਵਿਚ ਬਹੁਤ ਦੁਚਿਤੀ (ਦੀ ਭਾਵਨਾ) ਪੈਦਾ ਹੋ ਗਈ। ਬਹੁਤ ਸਾਰੇ ਰਾਜਿਆਂ ਨੇ ਦਲ ਬਣਾ ਕੇ ਵੈਰੀ ਨੂੰ ਜਿਤਣ ਲਈ ਮਨ ਵਿਚ ਵਿਉਂਤ ਬਣਾਈ ਅਤੇ (ਵੈਰੀ ਉਤੇ) ਚੜ੍ਹ ਚਲੇ। ਬਾਣਾਂ, ਕਮਾਨਾਂ, ਗਦਾਵਾਂ, ਬਰਛੀਆਂ ਦੀ ਉਸ ਨਾਲ ਆ ਕੇ ਲੜਾਈ ਕੀਤੀ। ੨।

ਕਈ ਇਕ ਸ਼੍ਰੇਸ਼ਠ ਸੂਰਮੇ ਘਬਰਾ ਕੇ ਡਿਗਣ ਲਗੇ ਅਤੇ ਇਕ ਘਾਇਲ ਹੋ ਕੇ ਘੁੰਮਣ ਲਗੇ। ਇਕ ਰਣਭੂਮੀ ਤੋਂ ਭਜ ਕੇ ਚਲੇ ਗਏ ਅਤੇ ਕਈ ਇਕ ਮਰ ਕੇ ਭੂਮੀ ਉਤੇ ਆ ਪਏ। ਇਕ ਘੋੜਿਆਂ ਉਤੇ ਹੀ ਲੜਦਿਆਂ ਮਰ ਗਏ ਅਤੇ ਇਕ ਹਾਥੀਆਂ ਅਤੇ ਰਥਾਂ ਵਿਚ ਹੀ (ਮਰ ਗਏ)। (ਇੰਜ ਪ੍ਰਤੀਤ ਹੋ ਰਿਹਾ ਸੀ) ਮਾਨੋ ਤ੍ਰਿਬੇਣੀ (ਇਲਾਹਾਬਾਦ) ਦੇ ਤੀਰਥ ਉਤੇ ਮੁਨੀ ਨਾਇਕ ਮੂਧੇ ਮੂੰਹ ਧੂਮਰ ਪਾਨ ਕਰ ਰਹੇ ਹੋਣ। ੩।

ਸੂਰਮੇ ਕਵਚ, ਕ੍ਰਿਪਾਨਾਂ, ਬੱਥੇ, ਆਦਿ ਲਕ ਨਾਲ ਬੰਨ੍ਹ ਕੇ ਕਦ ਵਿਚ ਬੜੇ ਉੱਚੇ ਸ਼ੋਭਾ ਪਾ ਰਹੇ ਹਨ। ਬੜੇ ਸ਼ੌਕ ਨਾਲ ਚੌਹਾਂ ਪਾਸਿਆਂ ਤੋਂ ਚੜ੍ਹ ਆਏ ਹਨ, ਮਾਨੋ ਸਾਵਣ ਦੇ ਬਦਲਾਂ ਦੀ ਘਟਾ ਉਮਡ ਆਈ ਹੋਵੇ। ਉਥੇ ਸੂਰਮਿਆਂ ਵਿਚ ਬੜਾ ਨਿਸੰਗ ਯੁੱਧ ਹੋਇਆ ਅਤੇ ਸ਼ਿਵ ('ਅਰਧੰਗੀ') ਨੇ ਆਪ ਨਾਚ ਕੀਤਾ। (ਸੂਰਮੇ) ਰੋਸ ਨਾਲ ਭਰ ਗਏ ਅਤੇ ਡਰ ਕੇ ਰਣ ਤੋਂ ਮੁੜੇ ਨਹੀਂ ਅਤੇ ਵਿਦੇਸੀ (ਫਿਰੰਗੀ) ਲੋਕ ਸੂਰਜ (ਦੇ ਲਾਲ) ਰੰਗ ਵਿਚ ਰੰਗੇ ਗਏ। ੪।

ਚੌਪਈ

ਮਹਾਭਾਰਤ ਨਾਲੋਂ ਵੀ ਵੱਡਾ ਯੁੱਧ ਹੋਇਆ ਅਤੇ ਹੰਕਾਰੀ ਸੂਰਬੀਰ ਨਚ ਉਠੇ। (ਸੂਰਮਿਆਂ ਨੇ ਦੈਤ ਉਤੇ) ਬਹੁਤ ਵਾਰ ਕੀਤੇ, ਪਰ ਉਸ ਨੂੰ ਇਕ ਵੀ ਨ ਲਗਿਆ। (ਸਗੋਂ) ਦੈਤ ਕ੍ਰੋਧ ਨਾਲ ਹੋਰ ਭੜਕ ਪਿਆ। ੫।

ਉਸ ਨੇ ਇਕ ਹੱਥ ਵਿਚ ਗਦਾ ਪਕੜ ਲਈ ਅਤੇ ਦੂਜੇ ਹੱਥ ਵਿਚ ਤਲਵਾਰ ਖਿਚ ਲਈ। ਦੈਤ ਜਿਸ ਨੂੰ ਦੌੜ ਕੇ ਸਟ ਮਾਰਦਾ, (ਉਸ ਨੂੰ) ਇਕੋ ਹੀ ਸਟ ਨਾਲ ਚਿਥ ਦਿੰਦਾ। ੬।

ਜੇ ਕੋਈ ਉਸ ਉਤੇ ਸਟ ਮਾਰਦਾ ਤਾਂ ਉਸ ਦੀ ਕ੍ਰਿਪਾਨ ਟੁਟ ਕੇ ਹੱਥ ਵਿਚ ਹੀ ਰਹਿ ਜਾਂਦੀ। ਤਦ ਦੈਤ ਹੋਰ ਗੁੱਸਾ ਕਰਦਾ ਅਤੇ ਬਹੁਤੇ ਵਿਦੇਸੀਆਂ ('ਫਿਰੰਗੀ') ਦੇ ਪ੍ਰਾਣ ਹਰ ਲੈਂਦਾ। ੭।

ਭੁੰਜਗ ਛੰਦ

ਮਹਾ ਨਾਦਿ ਕੈ ਕੈ ਜਬੈ ਦੈਤ ਧਾਵੈ। ਘਨੀ ਸੈਨ ਕੇ ਮਾਰਿ ਕੈ ਕੈ ਸੁ ਜਾਵੈ।
ਬਿਯੋ ਕੌਨ ਜੋਧਾ ਲਰੈ ਰੋਸ ਕੈ ਕੈ। ਚਲੇ ਬਾਜ ਹੋਰੈ ਮਹਾ ਤਾਪ ਤੈ ਕੈ। ੮।

ਲਖੇ ਦੈਤ ਭਾਰੀ ਸਭੈ ਭੂਪ ਭਾਗੈ। ਮਹਾ ਤ੍ਰਾਸ ਕੇ ਤਾਪ ਸੋ ਅਨੁਰਾਗੈ।
ਚਲੇ ਭਾਜਿ ਕੈ ਕੈ ਹਠੀ ਨਾਰਿ ਨ੍ਯਾਏ। ਕਰੀ ਬਾਜ ਰਾਜੇ ਪਿਯਾਏ ਪਰਾਏ। ੯।

ਚੌਪਈ

ਸੈਨ ਭਜਤ ਲਖਿ ਭਟਿ ਰਿਸਿ ਭਰੇ। ਪਲਟਿ ਕੋਪ ਕੈ ਕੈ ਫਿਰਿ ਪਰੇ।
ਜੇਤੇ ਲਖੇ ਦੈਤ ਫਿਰਿ ਆਏ। ਘਾਇ ਘਾਇ ਜਮ ਲੋਕ ਪਠਾਏ। ੧੦।

ਬੀਸ ਹਜਾਰ ਕਰੀ ਤਿਨ ਘਾਯੋ। ਤੀਸ ਹਜਾਰ ਸੁ ਬਾਜ ਖਪਾਯੋ।
ਚਾਲਿਸ ਸਹਸ ਤਹਾ ਰਬ ਕਾਟੇ। ਅਭ੍ਰਨ ਜੁਯੋ ਜੋਧਾ ਚਲਿ ਫਾਟੇ। ੧੧।

ਦੋਹਰਾ

ਬਹੁਰਿ ਗਦਾ ਗਹਿ ਹਾਥ ਮੈ ਪ੍ਰਤਿਨਾ ਪਤਨ ਅਪਾਰ।
ਭਾਤਿ ਭਾਤਿ ਸੰਘਤ ਭਯੋ ਕਛੂ ਨ ਸੰਕ ਬਿਚਾਰ। ੧੨।

ਚੌਪਈ

ਤਾ ਸੋ ਜੁਧ ਸਭੈ ਕਰਿ ਹਾਰੇ। ਤਿਨ ਤੇ ਗਏ ਨ ਅਸੁਰ ਸੰਘਾਰੇ।
ਉਗਿਯੋ ਚੰਦ੍ਰ ਸੂਰ ਅਸਤਾਏ। ਸਭ ਹੀ ਸੁਭਟ ਗ੍ਰਿਹਨ ਹਟਿ ਆਏ। ੧੩।

ਭਯੋ ਪ੍ਰਾਤ ਜਬ ਤਮ ਮਿਟਿ ਗਯੋ। ਕੋਪ ਬਹੁਰਿ ਸੂਰਨ ਕੋ ਭਯੋ।
ਫੌਜੈ ਜੋਰਿ ਤਹਾ ਚਲਿ ਆਏ। ਜਿਹ ਠਾ ਦੈਤ ਘਨੇ ਭਟ ਘਾਏ। ੧੪।

ਡਾਰਿ ਪਾਖਰੈ ਤੁਰੇ ਨਚਾਵੈ। ਕੇਤੇ ਚੰਦ੍ਰਹਾਸ ਚਮਕਾਵੈ।
ਤਨਿ ਤਨਿ ਕੇਤਿਕ ਬਾਨਨ ਮਾਰੈ। ਅਮਿਤ ਘਾਵ ਦਾਨਵ ਪਰ ਡਾਰੈ। ੧੫।

ਭੁੰਜਗ ਛੰਦ

ਹਨ੍ਯੋ ਆਪੁ ਦਾਨਵ ਗਦਾ ਹਾਥ ਲੈ ਕੈ। ਲਈ ਕਾਢਿ ਕਾਤੀ ਮਹਾ ਕੋਪ ਕੈ ਕੈ।
ਜਿਤੇ ਆਨਿ ਢੂਕੇ ਤਿਤੇ ਖੇਤ ਮਾਰੇ। ਗਿਰੇ ਭਾਤਿ ਐਸੀ ਨ ਜਾਵੈ ਬਿਚਾਰੇ। ੧੬।

ਕਿਤੇ ਹਾਕ ਮਾਰੈ ਕਿਤੇ ਘੁੰਮ ਘੁੰਮੈ। ਕਿਤੇ ਜੁਧ ਜੋਧਾ ਪਰੇ ਆਨਿ ਭੂਮੈ।
ਕਿਤੇ ਪਾਨਿ ਮਾਰੈ ਕਿਤੇ ਹੂਹ ਛੋਰੈ। ਕਿਤੇ ਜੁਧ ਸੋਡੀਨ ਕੇ ਸੀਸ ਤੋਰੈ। ੧੭।

ਕਹੂੰ ਬਾਜ ਜੂਝੈ ਕਹੂੰ ਰਾਜ ਮਾਰੇ। ਕਹੂੰ ਛੇੜ ਛੜੀ ਕਰੀ ਤਾਜ ਡਾਰੇ।
ਚਲੇ ਭਾਜਿ ਜੋਧਾ ਸਭੈ ਹਾਰਿ ਮਾਨੀ। ਕਛੂ ਲਾਜ ਕੀ ਬਾਤ ਕੈ ਨਾਹਿ ਜਾਨੀ। ੧੮।

ਭੁਜੰਗ ਛੰਦ

ਜਦੋਂ ਮਹਾ ਨਾਦ ਕਰ ਕੈ (ਉਹ) ਦੈਂਤ ਧਾਵਾ ਕਰਦਾ ਤਾਂ ਬਹੁਤ ਸਾਰੀ ਸੈਨਾ ਨੂੰ ਮਾਰ ਕੇ ਜਾਂਦਾ। ਹੋਰ ਕਿਹੜਾ ਸੂਰਮਾ ਹੈ ਜੋ ਉਸ ਨਾਲ ਰੋਹ ਵਿਚ ਆ ਕੇ ਲੜੇ। (ਉਸ ਨੂੰ) ਵੇਖ ਕੇ (ਯੋਧੇ) ਬਹੁਤ ਤੇਜ਼ੀ ਨਾਲ ਘੋੜਿਆਂ ਸਹਿਤ ਭਜੀ ਜਾਂਦੇ ਹਨ।੮।

(ਇਸ) ਵੱਡੇ ਦੈਂਤ ਨੂੰ ਵੇਖ ਕੇ ਸਾਰੇ ਰਾਜੇ ਭਜ ਗਏ ਹਨ ਅਤੇ ਬਹੁਤ ਡਰ ਕਾਰਨ ਦੁਖੀ ਹੋਏ ਹਨ। ਹਾਥੀਆਂ, ਘੋੜਿਆਂ ਵਾਲੇ ਅਤੇ ਪਿਆਦੇ ਸਾਰੇ ਹਠੀਲੇ ਰਾਜੇ ਧੌਣਾਂ ਨੀਵੀਆਂ ਕਰ ਕੇ ਭਜੀ ਜਾ ਰਹੇ ਹਨ।੯।

ਚੌਪਈ

ਸੈਨਾ ਨੂੰ ਭਜਦਿਆਂ ਵੇਖ ਕੇ ਸੂਰਮੇ ਰੋਹ ਵਿਚ ਆ ਗਏ ਹਨ ਅਤੇ ਕ੍ਰੋਧਿਤ ਹੋ ਕੇ ਫਿਰ ਪਲਟ ਪਏ ਹਨ। (ਦੈਂਤ ਨੇ) ਜਿਤਨਿਆਂ ਨੂੰ ਪਰਤਦਿਆਂ ਵੇਖਿਆ, (ਉਨ੍ਹਾਂ ਨੂੰ) ਮਾਰ ਮਾਰ ਕੇ ਯਮਲੋਕ ਭੇਜ ਦਿੱਤਾ।੧੦।

ਉਸ ਨੇ ਵੀਹ ਹਜ਼ਾਰ ਹਾਥੀ ਮਾਰ ਦਿੱਤੇ ਅਤੇ ਤੀਹ ਹਜ਼ਾਰ ਘੋੜੇ ਨਸ਼ਟ ਕਰ ਦਿੱਤੇ। ਉਥੇ ਚਾਲੀ ਹਜ਼ਾਰ ਰਥ ਕਟੇ ਗਏ ਅਤੇ ਬਦਲਾਂ ਵਾਂਗ ਸੂਰਮਿਆਂ (ਦੇ ਦਲ) ਫਟ ਗਏ।੧੧।
ਦੋਹਰਾ

(ਦੈਂਤ ਨੇ) ਫਿਰ ਹੱਥ ਵਿਚ ਗਦਾ ਫੜ ਕੇ ਬਹੁਤ ਸਾਰੀ ਸੈਨਾ ਨਸ਼ਟ ਕਰ ਦਿੱਤੀ ਅਤੇ ਕਈ ਤਰ੍ਹਾਂ ਨਾਲ ਨਿਸੰਗ ਹੋ ਕੇ (ਸਭ ਨੂੰ) ਸੰਘਾਰ ਦਿੱਤਾ।੧੨।

ਚੌਪਈ

ਉਸ ਨਾਲ ਯੁੱਧ ਕਰ ਕੇ ਸਾਰੇ ਹਾਰ ਗਏ, ਪਰ ਕਿਸੇ ਤੋਂ ਵੀ ਦੈਂਤ ਮਾਰਿਆ ਨ ਜਾ ਸਕਿਆ। ਚੰਦ੍ਰਮਾ ਨਿਕਲ ਆਇਆ ਅਤੇ ਸੂਰਜ ਡੁਬ ਗਿਆ। ਸਾਰੇ ਯੋਧੇ ਆਪਣਿਆਂ ਨਿਕਾਣਿਆਂ ਉਤੇ ਪਰਤ ਆਏ।੧੩।

ਜਦ ਸਵੇਰਾ ਹੋਇਆ ਅਤੇ ਹਨੇਰਾ ਖਤਮ ਹੋ ਗਿਆ। ਸੂਰਮਿਆਂ ਨੂੰ ਫਿਰ ਰੋਹ ਚੜ੍ਹ ਗਿਆ। ਫੌਜਾਂ ਜੋੜ ਕੇ ਉਥੇ ਚਲ ਕੇ ਆਏ ਜਿਥੇ ਦੈਂਤ ਨੇ ਬਹੁਤ ਸੂਰਮੇ ਮਾਰੇ ਸਨ।੧੪।

ਜ਼ੀਨਾਂ ਪਾ ਕੇ ਘੋੜਿਆਂ ਨੂੰ ਨਚਾਉਣ ਲਗੇ ਅਤੇ ਕਿਤਨੇ ਤਲਵਾਰਾਂ ('ਚੰਦ੍ਰਹਾਸ') ਨੂੰ ਚਮਕਾਉਣ ਲਗੇ। ਕਈ ਤਣ ਤਣ ਕੇ ਬਾਣ ਚਲਾਣ ਲਗੇ ਅਤੇ ਬੇਸ਼ੁਮਾਰ ਸਟਾਂ ਦੈਂਤ ਨੂੰ ਮਾਰਨ ਲਗੇ।੧੫।

ਭੁਜੰਗ ਛੰਦ

ਹੱਥ ਵਿਚ ਗਦਾ ਲੈ ਕੇ ਦੈਂਤ ਆਪ ਡਟ ਗਿਆ। ਬਹੁਤ ਅਧਿਕ ਕ੍ਰੋਧ ਕਰ ਕੇ ਤਲਵਾਰ ਕਢ ਲਈ। (ਉਸ ਨਾਲ) ਜੋ ਵੀ ਲੜਾਈ ਲਈ ਆਣ ਢੁਕੇ, ਉਹ ਸਾਰੇ ਰਣਭੂਮੀ ਵਿਚ ਮਾਰੇ ਗਏ। (ਉਹ) ਇਸ ਤਰ੍ਹਾਂ ਡਿਗੇ ਕਿ ਵਿਚਾਰੇ ਵੀ ਨਹੀਂ ਜਾ ਸਕਦੇ।੧੬।

ਕਿਤਨਿਆਂ ਨੂੰ ਲਲਕਾਰ ਕੇ ਮਾਰਿਆ ਹੈ ਅਤੇ ਕਿਤਨੇ ਹੀ ਘੁੰਮ ਘੁੰਮ ਕੇ ਮਾਰੇ ਹਨ। ਕਿਤਨੇ ਹੀ ਯੋਧੇ ਯੁੱਧ-ਭੂਮੀ ਵਿਚ ਆਣ ਡਿਗੇ ਹਨ। ਕਿਤਨੇ ਪਾਣੀ ਮੰਗ ਰਹੇ ਹਨ, ਕਿਤਨੇ ਹਾਲ-ਦੁਹਾਈ ਪਾ ਰਹੇ ਹਨ ਅਤੇ ਕਿਤਨੇ ਹੀ ਸੂਰਮਿਆਂ ਦੇ ਸੀਸ ਤੋੜ ਦਿੱਤੇ ਹਨ।੧੭।

ਕਿਤੇ ਘੋੜੇ, ਕਿਤੇ ਰਾਜੇ ਮਾਰੇ ਗਏ ਹਨ। ਕਿਤੇ ਰਣ-ਭੂਮੀ ਵਿਚ ਸੂਰਮਿਆਂ ਦੇ ਹਾਥੀ ਅਤੇ ਮੁਕਟ ਪਏ ਹਨ। ਸਾਰੇ ਯੋਧੇ ਹਾਰ ਮੰਨ ਕੇ ਭਜੀ ਜਾ ਰਹੇ ਹਨ ਅਤੇ ਕਿਸੇ ਨੇ ਵੀ (ਇਸ ਨੂੰ) ਲਜਾ ਦੀ ਗੱਲ ਨਹੀਂ ਸਮਝਿਆ।੧੮।

ਹਠੀ ਜੇ ਫਿਰੰਗੀ ਮਹਾ ਕੋਪ ਵਾਰੈ। ਲਰੇ ਆਨਿ ਤਾ ਸੋ ਨ ਨੈਕੈ ਪਧਾਰੈ।
ਛਕੈ ਛੋਭ ਛੜੀ ਮਹਾ ਕੋਪ ਚੁਕੈ। ਚਹੂੰ ਓਰ ਤੇ ਮਾਰ ਹੀ ਮਾਰਿ ਕੂਕੈ। ੧੯।

ਕਿਤੇ ਆਨਿ ਜੂਝੇ ਸਭੈ ਖੇਤ ਘਾਏ। ਬਚੇ ਜੀਤਿ ਤੇ ਛਾਡਿ ਖੇਤੈ ਪਰਾਏ।
ਹਠੇ ਜੇ ਹਠੀਲੇ ਹਠੀ ਖਗ ਕੂਟੈ। ਮਹਾਰਾਜ ਬਾਜੀਨ ਕੇ ਮੂੰਡ ਫੂਟੈ। ੨੦।

ਚੌਪਈ

ਬੀਸ ਹਜਾਰ ਕਰੀ ਕੁਪਿ ਮਾਰੇ। ਤੀਸ ਹਜਾਰ ਅਸ੍ਰੁ ਹਨਿ ਡਾਰੈ।
ਚਾਲਿਸ ਸਹਸ ਰਬਿਨ ਰਬ ਟੂਟੈ। ਸਾਠਿ ਸਹਸੁ ਰਬੀ ਹੂੰ ਕੂਟੈ। ੨੧।

ਦੋਹਰਾ

ਏਤੀ ਸੈਨ ਸੰਘਾਰਿ ਕੈ ਪੈਦਲ ਹਨ੍ਯੋ ਅਪਾਰ।
ਜਨੁ ਕਰਿ ਜਏ ਨ ਕਾਂਖਿ ਤੇ ਆਏ ਨਹਿ ਸੰਸਾਰ। ੨੨।

ਚੌਪਈ

ਸਭ ਹੀ ਬੀਰ ਜੁਧ ਕਰਿ ਹਾਰੇ। ਤਿਨ ਤੇ ਗਏ ਨ ਦਾਨੋ ਮਾਰੈ।
ਖੇਤ ਛੋਰਿ ਸਭ ਹੀ ਘਰ ਗਏ। ਮਤੋ ਕਰਤ ਐਸੀ ਬਿਧਿ ਭਏ। ੨੩।

ਸਵੈਯਾ

ਕੈਸੇ ਹੂੰ ਮਾਰਿਯੋ ਮਰੈ ਨ ਨਿਸਾਚਰ ਜੁਧ ਸਭੈ ਕਰਿ ਕੈ ਭਟ ਹਾਰੇ।
ਬਾਨ ਕ੍ਰਿਪਾਨ ਗਦਾ ਬਰਛੀਨ ਕੇ ਭਾਤਿ ਅਨੇਕਨ ਘਾਇ ਪ੍ਰਹਾਰੇ।
ਸੋ ਨਹਿ ਭਾਜਤ ਗਾਜਤ ਹੈ ਰਨ ਹੋਤ ਨਿਵਰਤਨ ਕ੍ਰਯੋ ਹੂੰ ਨਿਵਾਰੇ।
ਦੇਸ ਤਜੈ ਕਹੂੰ ਜਾਇ ਬਸੈ ਕਹ ਆਵਤ ਹੈ ਮਨ ਮੰਤ੍ਰ ਤਿਹਾਰੇ। ੨੪।

ਚੌਪਈ

ਇੰਦ੍ਰਮਤੀ ਬੇਸ੍ਰਾ ਤਹ ਰਹਈ। ਅਧਿਕ ਰੂਪ ਤਾ ਕੋ ਜਗ ਕਹਈ।
ਸੂਰਜ ਚੰਦ੍ਰ ਜੋਤਿ ਜੋ ਧਾਰੀ। ਜਨੁ ਯਾਹੀ ਤੇ ਲੈ ਉਜਿਯਾਰੀ। ੨੫।

ਦੋਹਰਾ

ਤਿਨ ਬੀਰਾ ਤਹ ਤੇ ਲਯੋ ਚਲੀ ਤਹਾ ਕਹ ਧਾਇ।
ਬਸਤ੍ਰ ਪਹਿਰਿ ਤਿਤ ਕੋ ਚਲੀ ਜਿਤ ਅਸੁਰਨ ਕੋ ਰਾਇ। ੨੬।

ਚੌਪਈ

ਮੇਵਾ ਔਰ ਮਿਠਾਈ ਲਈ। ਮਾਟਨ ਮੋ ਧਰ ਪਰ ਭਰਿ ਦਈ।
ਜਹ ਫਲ ਖਾਤ ਅਸੁਰ ਕੋ ਰਾਈ। ਤਿਨ ਲੈ ਬਨ ਸੋ ਸਕਲ ਲਗਾਈ। ੨੭।

ਜੋ ਬਹੁਤ ਕ੍ਰੋਧੀ ਅਤੇ ਹਠੀਲੇ ਵਿਦੇਸੀ (ਫਿਰੰਗੀ) ਸਨ, (ਉਹ) ਉਸ ਨਾਲ ਲੜਨ ਆਏ ਅਤੇ ਜ਼ਰਾ ਜਿੰਨੇ ਵੀ ਨਹੀਂ ਟਲੇ। ਸਾਰੇ ਛਤ੍ਰੀ ਬਹੁਤ ਰੋਹ ਨਾਲ ਭਰੇ ਹੋਏ ਆਣ ਢੁਕੇ ਹਨ ਅਤੇ ਚੌਹਾਂ ਪਾਸਿਆਂ ਤੋਂ ਮਾਰੋ-ਮਾਰੋ ਕੂਕ ਰਹੇ ਹਨ।੧੯।

ਕਿਤਨੇ ਹੀ (ਸੂਰਮੇ) ਆ ਕੇ ਲੜੇ ਹਨ ਅਤੇ ਰਣ-ਖੇਤਰ ਵਿਚ ਮਾਰੇ ਗਏ ਹਨ। ਜਿਹੜੇ ਬਚੇ ਸਨ ਉਹ ਜੀਉਂਦੇ ਜੀ ਰਣ-ਖੇਤਰ ਨੂੰ ਛੱਡ ਕੇ ਭਜ ਗਏ ਹਨ। ਹਠੀ ਸੂਰਮੇ ਹਠੀਲਿਆਂ ਦੀਆਂ ਤਲਵਾਰਾਂ ਨਾਲ ਕੁਟੇ ਜਾ ਰਹੇ ਹਨ ਅਤੇ ਮਹਾਨ ਰਾਜਿਆਂ ਦੇ ਘੋੜਿਆਂ ਦੇ ਸਿਰ ਫੌੜੇ ਜਾ ਰਹੇ ਹਨ।੨੦।

ਚੌਪਈ

(ਦੈਂਤ ਨੇ) ਕ੍ਰੋਧ ਕਰ ਕੇ ਵੀਹ ਹਜ਼ਾਰ ਹਾਥੀ ਮਾਰੇ ਹਨ ਅਤੇ ਤੀਹ ਹਜ਼ਾਰ ਘੋੜੇ ਸੰਘਾਰ ਦਿੱਤੇ ਹਨ। ਚਾਲੀ ਹਜ਼ਾਰ ਰਥਵਾਨਾਂ ਦੇ ਰਥ ਟੁਟ ਗਏ ਹਨ ਅਤੇ ਸੱਠ ਹਜ਼ਾਰ ਰਥੀ ਵੀ ਮਾਰ ਦਿੱਤੇ ਹਨ।੨੧।

ਦੋਹਰਾ

ਇਤਨੀ ਸੈਨਾ ਮਾਰ ਕੇ ਬੇਸ਼ੁਮਾਰ ਪੈਦਲ ਮਾਰ ਦਿੱਤੇ, ਮਾਨੋ (ਇਹ ਮਾਵਾਂ ਦੀਆਂ) ਕੁਖਾਂ ਤੋਂ ਜਨਮ ਲੈ ਕੇ ਸੰਸਾਰ ਵਿਚ ਆਏ ਹੀ ਨ ਹੋਣ।੨੨।

ਚੌਪਈ

ਸਾਰੇ ਸੂਰਮੇ ਯੁੱਧ ਕਰ ਕੇ ਹਾਰ ਗਏ। ਉਨ੍ਹਾਂ ਕੋਲੋਂ ਦੈਂਤ ਨ ਮਾਰਿਆ ਗਿਆ। ਰਣ-ਭੂਮੀ ਛੱਡ ਕੇ ਸਭ ਘਰ ਚਲੇ ਗਏ। ਇਸ ਪ੍ਰਕਾਰ ਦਾ ਮਤਾ ਪਕਾਉਣ ਲਗੇ।੨੩।

ਸਵੈਯਾ

ਸਾਰੇ ਹੀ ਸੈਨਿਕ ਯੁੱਧ ਕਰ ਕੇ ਥਕ ਗਏ ਹਨ, ਪਰ ਕਿਸੇ ਤਰ੍ਹਾਂ ਵੀ ਦੈਂਤ ਮਾਰਿਆ ਨਹੀਂ ਜਾ ਰਿਹਾ। ਬਾਣਾਂ, ਕ੍ਰਿਪਾਨਾਂ, ਗਦਾਵਾਂ, ਬਰਛੀਆਂ ਨਾਲ ਅਨੇਕ ਤਰ੍ਹਾਂ ਨਾਲ ਵਾਰ ਕੀਤੇ ਗਏ ਹਨ। ਪਰ ਉਹ ਭਜਦਾ ਨਹੀਂ, ਰਣ ਵਿਚ (ਡਟ ਕੇ) ਗਜ਼ਦਾ ਹੈ। (ਉਹ) ਕਿਸੇ ਤਰ੍ਹਾਂ ਵੀ (ਯੁੱਧ-ਭੂਮੀ ਵਿਚ) ਹਟਾਇਆਂ ਹਟਦਾ ਨਹੀਂ। ਕੀ ਦੇਸ਼ ਛੱਡ ਕੇ ਕਿਤੇ ਹੋਰ ਜਾ ਵਸੀਏ, ਤੁਹਾਡੇ ਮਨ ਵਿਚ ਕੀ ਸੋਚ ਆਉਂਦੀ ਹੈ।੨੪।

ਚੌਪਈ

ਇੰਦ੍ਰਮਤੀ ਨਾਂ ਦੀ ਇਕ ਵੇਸਵਾ ਉਥੇ ਰਹਿੰਦੀ ਸੀ। ਸਾਰਾ ਸੰਸਾਰ ਉਸ ਨੂੰ ਅਤਿ ਸੁੰਦਰ ਕਹਿੰਦਾ ਸੀ। ਮਾਨੋ ਸੂਰਜ ਅਤੇ ਚੰਦ੍ਰਮਾ ਨੇ ਜੋ ਜੋਤਿ ਧਾਰੀ ਹੋਈ ਹੈ, ਉਹ ਸ਼ਾਇਦ (ਇਨ੍ਹਾਂ ਨੇ) ਉਸੇ ਤੋਂ ਹੀ ਲਈ ਹੋਵੇ।੨੫।

ਦੋਹਰਾ

(ਸਾਰਿਆਂ ਦੁਆਰਾ ਨ ਕੀਤੇ ਜਾ ਸਕਣ ਕਰ ਕੇ) ਉਸ (ਇੰਦ੍ਰਮਤੀ) ਨੇ ਬੀੜਾ ਚੁਕਿਆ (ਅਤੇ ਦੈਂਤ ਨੂੰ ਨਸ਼ਟ ਕਰਨ ਲਈ) ਉਥੋਂ ਲਈ ਚਲ ਪਈ। (ਉਹ) ਬਸਤ੍ਰ ਪਾ ਕੇ ਉਸ ਪਾਸੇ ਵਲ ਚਲ ਪਈ ਜਿਥੇ ਦੈਂਤਾਂ ਦਾ ਰਾਜਾ (ਬੈਠਾ ਹੋਇਆ) ਸੀ।੨੬।

ਚੌਪਈ

(ਵੇਸਵਾ ਨੇ) ਮੇਵੇ ਅਤੇ ਮਠਿਆਈ ਲੈ ਕੇ ਮਟਕਿਆਂ ਵਿਚ ਭਰ ਕੇ ਧਰਤੀ ਉੱਤੇ ਰਖ ਦਿੱਤੀ। ਜਿਥੇ ਦੈਂਤ ਰਾਜਾ ਫਲ ਖਾਂਦਾ ਸੀ, ਉਸ ਸਭ ਨੂੰ ਲੈ ਕੇ (ਉਸ ਨੇ) ਬਨ ਵਿਚ (ਡੇਰਾ) ਲਗਾ ਦਿੱਤਾ।੨੭।

ਜਬ ਦਾਨੋ ਕੋ ਭੂਖਿ ਸੰਤਾਯੋ। ਤਬ ਬਨ ਕੇ ਭਫਨ ਫਲ ਆਯੋ।
ਮਾਟ ਫੋਰਿ ਪਕਵਾਨ ਚਬਾਇਸ। ਮਦਰਾ ਪਿਯਤ ਅਧਿਕ ਮਨ ਭਾਇਸ। ੨੮।
ਪੀ ਮਦਰਾ ਭਯੋ ਮਤ ਅਭਿਮਾਨੀ। ਯਹ ਜਬ ਬਾਤ ਬੇਸੁਵਨ ਜਾਨੀ।
ਭਾਤਿ ਭਾਤਿ ਬਾਦਿਤ੍ਰ ਬਜਾਏ। ਗੀਤਿ ਅਨੇਕ ਤਾਨ ਕੈ ਗਾਏ। ੨੯।

ਜੁਯੋ ਜੁਯੋ ਪਾਤ੍ਰ ਨਾਚਤੀ ਆਵੈ। ਤੁਯੋ ਤੁਯੋ ਦਾਨੋ ਸੀਸ ਢੁਰਾਵੈ।
ਕੋਪ ਕਥਾ ਜਿਯ ਤੇ ਜਬ ਗਈ। ਕਰ ਕੀ ਗਦਾ ਬਖਸਿ ਕਰ ਦਈ। ੩੦।

ਆਈ ਨਿਕਟ ਲਖੀ ਜਬ ਪ੍ਰਯਾਰੀ। ਹੁਤੀ ਕ੍ਰਿਪਾਨ ਸੋਊ ਦੈ ਡਾਰੀ।
ਆਯੁਧ ਬਖਸਿ ਨਿਰਾਯੁਧ ਭਯੋ। ਯਹ ਸਭ ਭੇਦ ਤਿਨੈ ਲਖਿ ਲਯੋ। ੩੧।

ਨਾਚਤ ਨਿਕਟ ਦੈਤ ਕੇ ਆਈ। ਸਾਂਕਰ ਕਰ ਸੋ ਗਈ ਛੁਆਈ।
ਤਾ ਸੋ ਜੰਤ੍ਰ ਮੰਤ੍ਰ ਇਹ ਕੀਯੋ। ਭੇਟ੍ਯੋ ਤਨਿਕ ਕੈਦ ਕਰਿ ਲੀਯੋ। ੩੨।

ਦੋਹਰਾ

ਤਨਿਕ ਛੁਅਤ ਤਾ ਕੇ ਤੁਰਤ ਬਾਧਿ ਗਯੋ ਤਤਕਾਲ।
ਦਾਨਵ ਕੇ ਬਾਧਤ ਭਈ ਇਹ ਚਰਿਤ੍ਰ ਕਰਿ ਬਾਲ। ੩੩।

ਭੁਜੰਗ ਛੰਦ

ਛਲਿਯੋ ਛੋਲ ਦਾਨੋ ਇਸੀ ਛਲੈ ਬਾਲਾ। ਲੀਯੋ ਬਸ੍ਯ ਕੈ ਕੈ ਮਹਾ ਰੂਪ ਆਲਾ।
ਬੰਧੁਯੋ ਬੀਰ ਮੰਤ੍ਰਾਨ ਕੇ ਜੋਰ ਆਯੋ। ਸਭੈ ਗ੍ਰਾਮ ਬਾਸੀਨ ਕੋ ਲੈ ਦਿਖਾਯੋ। ੩੪।

ਪ੍ਰਥਮ ਗ੍ਰਾਮ ਬਾਸੀਨ ਕੋ ਲੈ ਦਿਖਾਰਿਯੋ। ਪੁਨਿਰ ਖੋਦਿ ਭੂਮੈ ਤਿਸੈ ਗਾਡਿ ਡਾਰਿਯੋ।
ਜਿਨੈ ਲੈ ਗਦਾ ਕੇ ਘਨੇ ਬੀਰ ਮਾਰੇ। ਭਏ ਤੇਜ ਮੰਤ੍ਰਾਨ ਕੇਤੇ ਬਿਚਾਰੇ। ੩੫।

ਦੋਹਰਾ

ਜਿਨ ਖੇਚਰ ਕਰ ਖਗ ਲੈ ਖਤ੍ਰੀ ਹਨੇ ਅਪਾਰ।
ਤੇ ਛੋਲੀ ਇਹ ਛਲ ਛਲਿਯੋ ਐਸੇ ਚਰਿਤ੍ਰ ਬਿਚਾਰ। ੩੬। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬੰਧੇ ਇਕ ਸੋ ਪਚੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨੫। ੨੪੬੭। ਅਫਸ਼ੁੰ।

ਦੋਹਰਾ

ਦੇਸ ਤਪੀਸਾ ਕੇ ਬਿਧੈ ਗੜੀ ਸਿਨਸਿਨੀ ਏਕ।
ਜੀਤਿ ਨ ਕੋਊ ਤਿਹ ਸਕਿਯੋ ਭਿਰਿ ਭਿਰਿ ਗਏ ਅਨੇਕ। ੧।

ਜਦੋਂ ਦੈਂਤ ਨੂੰ ਭੁਖ ਲਗੀ, ਤਦੋਂ ਬਨ ਵਿਚ ਫਲ ਖਾਣ ਲਈ ਆਇਆ। ਮਟਕੇ ਫੋੜ ਕੇ ਪਕਵਾਨ ਖਾਧੇ ਅਤੇ ਮਨ ਭਰ ਕੇ ਬਹੁਤ ਸ਼ਰਾਬ ਪੀਤੀ।੨੮।

ਸ਼ਰਾਬ ਪੀ ਕੇ ਅਭਿਮਾਨੀ (ਦੈਂਤ) ਬੇਸੁੱਧ ਹੋ ਗਿਆ। ਜਦ ਵੇਸਵਾ ਨੂੰ ਇਹ ਗੱਲ ਯਕੀਨੀ ਹੋ ਗਈ। ਤਾਂ ਉਸ ਨੇ ਤਰ੍ਹਾਂ ਤਰ੍ਹਾਂ ਦੇ ਵਾਜੇ ਵਜਾਏ ਅਤੇ ਅਨੇਕ ਤਾਨਾਂ ਵਾਲੇ ਗੀਤ ਗਾਏ।੨੯।

ਜਿਉਂ ਜਿਉਂ ਵੇਸਵਾ ਨਚਦੀ ਆ ਰਹੀ ਸੀ ਤਿਉਂ ਤਿਉਂ ਦੈਂਤ ਸਿਰ ਹਿਲਾ ਰਿਹਾ ਸੀ। ਜਦ ਗੁੱਸੇ ਦੀ ਕਥਾ (ਅਰਥਾਤ ਜੰਗ ਦਾ ਜਨੂੰਨ) ਮਨ ਤੋਂ ਖਤਮ ਹੋ ਗਿਆ, ਤਦ ਹੱਥ ਦੀ ਗਦਾ (ਵੇਸਵਾ ਨੂੰ) ਬਖਸ਼ ਦਿੱਤੀ।੩੦।

ਜਦ ਉਸ ਨੇ ਪਿਆਰੀ ਨੂੰ ਨੇੜੇ ਆਇਆ ਵੇਖਿਆ ਤਾਂ (ਉਸ ਪਾਸ ਜੋ ਕ੍ਰਿਪਾਨ) ਸੀ ਉਹ ਵੀ ਦੇ ਦਿੱਤੀ। (ਉਹ) ਹਥਿਆਰ ਬਖਸ਼ ਕੇ ਸ਼ਸਤ੍ਰ-ਹੀਨ ਹੋ ਗਿਆ ਅਤੇ ਇਹ ਸਾਰੀ ਗੱਲ ਉਸ (ਵੇਸਵਾ) ਨੇ ਜਾਣ ਲਈ।੩੧।

(ਉਹ) ਨਚਦੀ ਹੋਈ ਦੈਂਤ ਦੇ ਕੋਲ ਆਈ ਅਤੇ (ਉਸ ਦੇ) ਹੱਥ ਨਾਲ ਸੰਗਲ ਛੁਹਾ ਦਿੱਤਾ (ਭਾਵ ਜੰਗ ਬੰਨ੍ਹ ਲਿਆ)। ਉਸ ਨਾਲ ਇਹ ਜੰਤ੍ਰ ਮੰਤ੍ਰ ਕੀਤਾ ਅਤੇ ਜ਼ਰਾ ਜਿਹਾ ਮਿਲਣ ਨਾਲ ਹੀ ਉਸ ਨੂੰ ਕੈਦ ਕਰ ਲਿਆ।੩੨।

ਦੌਹਰਾ

ਉਸ ਦੇ ਜ਼ਰਾ ਜਿੰਨਾ ਛੋਹਣ ਨਾਲ (ਉਹ) ਤੁਰਤ ਬੰਨ੍ਹਿਆ ਗਿਆ। ਇਹ ਚਰਿਤ੍ਰ ਕਰ ਕੇ (ਉਸ) ਇਸਤਰੀ ਨੇ ਦੈਂਤ ਨੂੰ ਬੰਨ੍ਹ ਲਿਆ।੩੩।

ਭਾਜੰਗ ਛੰਦ

ਇਸਤਰੀ ਨੇ ਇਸ ਛਲ ਨਾਲ ਦੈਂਤ ਨੂੰ ਛਲ ਲਿਆ। (ਉਸ ਨੂੰ) ਮਹਾਨ ਰੂਪ ਦੇ ਘਰ ਵਰਗੀ (ਇਸਤਰੀ) ਨੇ ਆਪਣੇ ਵਸ ਵਿਚ ਕਰ ਲਿਆ। ਉਹ ਯੋਧਾ ਮੰਤਰਾਂ ਦੇ ਜ਼ੋਰ ਨਾਲ ਬੰਨ੍ਹਿਆ ਹੋਇਆ ਆਇਆ ਅਤੇ ਸਾਰੇ ਪਿੰਡ ਵਾਸੀਆਂ ਨੂੰ (ਵੇਸਵਾ ਨੇ) ਲਿਆ ਕੇ ਵਿਖਾਇਆ।੩੪।

ਪਹਿਲਾਂ ਉਸ ਨੇ ਸਾਰੇ ਗ੍ਰਾਮ-ਵਾਸੀਆਂ ਨੂੰ ਲਿਆ ਕੇ ਵਿਖਾਇਆ ਅਤੇ ਫਿਰ ਭੂਮੀ ਖੋਦ ਕੇ ਉਸ ਨੂੰ ਗਡ ਦਿੱਤਾ। ਜਿਸ ਨੇ ਗਦਾ ਲੈ ਕੇ ਬਹੁਤ ਸਾਰੇ ਸੂਰਮੇ ਮਾਰ ਦਿੱਤੇ ਸਨ, ਉਹ ਮੰਤਰਾਂ ਦੇ ਤੇਜ ਨਾਲ ਕਿਤਨਾ ਵਿਚਾਰਾ ਬਣਿਆ ਪਿਆ ਸੀ।੩੫।

ਦੌਹਰਾ

ਜਿਸ ਦੈਂਤ ('ਖੋਚਰ') ਨੇ ਹੱਥ ਵਿਚ ਤਲਵਾਰ ਲੈ ਕੇ ਬੇਸੁਮਾਰ ਛਤ੍ਰੀ ਮਾਰ ਦਿੱਤੇ ਸਨ, ਉਸ ਨੂੰ ਇਸ ਇਸਤਰੀ ਨੇ ਅਜਿਹਾ ਚਰਿਤ੍ਰ ਕਰ ਕੇ ਛਲ ਲਿਆ।੩੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੫। ੨੪੬੭। ਚਲਦਾ।

ਦੌਹਰਾ

ਤਪੀਸਾ ਦੇਸ ਵਿਚ ਇਕ 'ਸਿਨਸਿਨੀ' ਨਾਂ ਦੀ ਗੜ੍ਹੀ ਸੀ। ਉਸ ਨੂੰ ਕੋਈ ਵੀ ਜਿਤ ਨ ਸਕਿਆ, (ਭਾਵੇਂ) ਅਨੇਕਾਂ ਲੜ ਲੜ ਕੇ ਚਲੇ ਗਏ।੧।

ਚੌਪਈ

ਅਬਦੁਲ ਨਬੀ ਤਹਾ ਕਹ ਧਾਯੋ। ਚਾਰਿ ਦੁਯੋਸ ਲਗਿ ਜੁਧ ਮਚਾਯੋ।
 ਅਧਿਕ ਮਾਰਿ ਗੋਲਿਨ ਕੀ ਭਈ। ਭ੍ਰਿਤਨ ਬਿਸਰ ਸਕਲ ਸੁਧਿ ਗਈ। ੨।
 ਆਖਰ ਗੜੀ ਤਵਨ ਕੋ ਤੋਰਿਯੋ। ਯਾ ਕੋ ਕਿਨੀ ਨ ਮੁਹਰੇ ਮੋਰਿਯੋ।
 ਅਟਕਤ ਏਕ ਅਟਾਰੀ ਭਈ। ਅਧਿਕ ਮਾਰਿ ਗੋਲਿਨ ਕੀ ਦਈ। ੩।
 ਭਰਿ ਭਰਿ ਤੁਪਕ ਤਵਨ ਤ੍ਰਿਯ ਲਯਾਵੈ। ਲੈ ਲੈ ਕਰ ਮੈ ਪੁਰਖ ਚਲਾਵੈ।
 ਤਕਿ ਤਕਿ ਤਨ ਜਾ ਕੇ ਮੈ ਮਾਰੈ। ਹੈ ਗੈ ਰਬ ਬੀਰਾਨ ਬਿਦਾਰੈ। ੪।

ਭਰਿ ਬੰਦੂਕ ਤ੍ਰਿਯ ਸਿਸਤ ਬਨਾਈ। ਖਾਨ ਨਬੀ ਕੇ ਹਿੰਦੈ ਲਗਾਈ।
 ਲਾਗਤ ਘਾਇ ਹਾਹਿ ਨਹਿ ਭਾਖਿਯੋ। ਮਾਰਿ ਪਾਲਕੀ ਭੀਤਰਿ ਰਾਖਿਯੋ। ੫।

ਦੋਹਰਾ

ਨਬੀ ਤੁਪਕ ਕੇ ਸੰਗ ਹਨ੍ਯੋ ਉਤੈ ਜੁਧ ਅਤਿ ਹੋਇ।
 ਇਤਿ ਭ੍ਰਿਤ ਪਤਿ ਲੈ ਘਰ ਗਏ ਉਤੈ ਨ ਜਾਨਤ ਕੋਇ। ੬।
 ਏਕ ਤੋਪਚੀ ਤੁਪਕ ਲੈ ਬਾਧੀ ਸਿਸਤ ਬਨਾਇ।
 ਤਾ ਕੇ ਪਤਿ ਕੇ ਉਰ ਬਿਖੈ ਗੋਲੀ ਹਨੀ ਰਿਸਾਇ। ੭।

ਚੌਪਈ

ਲਗੇ ਤੁਪਕ ਕੇ ਬ੍ਰਿਣ ਭਟ ਜੂਝਿਯੋ। ਠਾਢੀ ਨਿਕਟ ਤਵਨ ਤ੍ਰਿਯ ਬੂਝਿਯੋ।
 ਚਕਮਕ ਝਾਰਿ ਕਵੀ ਚਿਨਗਾਰੀ। ਤਿਨ ਛਪਰਨ ਮੋ ਛਿਪ੍ਰ ਪ੍ਰਜਾਰੀ। ੮।
 ਮੁਗਲ ਸੇਖ ਸੈਯਦ ਤਹ ਆਏ। ਤਾ ਤ੍ਰਿਯ ਕੇ ਯੋ ਬਚਨ ਸੁਨਾਏ।
 ਅਬ ਤੂੰ ਇਸਤ੍ਰੀ ਹੋਹਿ ਹਮਾਰੀ। ਨਿਕਟ ਲਾਗਿ ਇਹ ਭਾਤਿ ਉਚਾਰੀ। ੯।

ਦੋਹਰਾ

ਸੁਤ ਬਾਲਕ ਭਰਤਾ ਮਰਿਯੋ ਇਨ ਕੋ ਪ੍ਰਥਮ ਜਰਾਇ।
 ਬਹੁਰਿ ਤਿਹਾਰੇ ਧਾਮ ਮੈ ਆਜੁ ਬਸੋਗੀ ਆਇ। ੧੦।

ਚੌਪਈ

ਪ੍ਰਥਮ ਚਿਤਾ ਮੈ ਸੁਤ ਕੋ ਡਾਰਿਯੋ। ਮ੍ਰਿਤਕ ਖਸਮ ਕੋ ਬਹੁਰਿ ਪ੍ਰਜਾਰਿਯੋ।
 ਬਹੁਰੇ ਕਾਂਖਿ ਮੁਗਲ ਕੋ ਭਰੀ। ਆਪਨ ਲੈ ਪਾਵਕ ਮੋ ਪਰੀ। ੧੧।

ਦੋਹਰਾ

ਸੁਤ ਜਰਾਇ ਪਤਿ ਜਾਰਿ ਕੈ ਬਹੁਰਿ ਮੁਗਲ ਗਹਿ ਲੀਨ।
 ਤਾ ਪਾਛੇ ਆਪਨ ਜਰੀ ਤ੍ਰਿਯ ਚਰਿਤ੍ਰ ਯੋ ਕੀਨ। ੧੨। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਬੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੨੬। ੨੪੭੯। ਅਫਜ਼ੂ।

ਚੌਪਈ

ਅਬਦੁਲ ਨਬੀ ਨੇ ਉਸ ਉਤੇ ਹਮਲਾ ਕੀਤਾ। ਚਾਰ ਦਿਨ ਤਕ ਘਮਸਾਨ ਯੁੱਧ ਮਚਾਇਆ। ਗੋਲਿਆਂ ਦੀ ਬਹੁਤ ਮਾਰ ਹੋਈ। ਨੌਕਰਾਂ ਨੂੰ ਸਭ ਸੁੱਧ-ਬੁੱਧ ਭੁਲ ਗਈ।੨।

ਅੰਤ ਵਿਚ ਉਨ੍ਹਾਂ ਨੇ ਗੜ੍ਹੀ ਨੂੰ ਤੋੜ ਦਿੱਤਾ ਅਤੇ ਉਨ੍ਹਾਂ ਨੂੰ ਅਗੋਂ ਕਿਸੇ ਨੇ ਨ ਮੋੜਿਆ। (ਬਸ) ਇਕ ਅਟਾਰੀ ਅਟਕ ਗਈ। ਉਸ ਉਤੇ ਵੀ ਬਹੁਤ ਗੋਲੇ ਚਲਾਏ ਗਏ।੩।

ਉਥੇ ਇਸਤਰੀਆਂ ਬੰਦੂਕਾਂ ਭਰ ਭਰ ਕੇ ਲਿਆਉਂਦੀਆਂ ਸਨ ਅਤੇ ਮਰਦ ਹੱਥ ਵਿਚ ਲੈ ਲੈ ਕੇ ਚਲਾਂਦੇ ਸਨ। ਜਿਸ ਦੇ ਸ਼ਰੀਰ ਨੂੰ ਵੇਖ ਵੇਖ ਕੇ ਉਹ ਮਾਰਦੇ ਸਨ, ਉਹ ਰਬ, ਘੋੜੇ ਅਤੇ ਹਾਥੀ ਨਸ਼ਟ ਹੋ ਜਾਂਦੇ ਸਨ।੪।

(ਇਕ) ਇਸਤਰੀ ਨੇ ਬੰਦੂਕ ਭਰ ਕੇ ਨਿਸ਼ਾਣਾ ਸਾਧਿਆ ਅਤੇ ਨਬੀ ਖਾਨ ਦੇ ਹਿਰਦੇ ਵਿਚ ਮਾਰੀ। ਗੋਲੀ ਲਗਦਿਆਂ ਉਸ ਨੇ ਹਾਏ ਤਕ ਨ ਕਹੀ ਅਤੇ ਪਾਲਕੀ ਵਿਚ ਮਾਰ ਕੇ ਰਖ ਦਿੱਤਾ।੫।

ਦੌਹਰਾ

ਨਬੀ ਬੰਦੂਕ ਨਾਲ ਮਾਰਿਆ ਗਿਆ ਅਤੇ ਉਧਰ ਬਹੁਤ ਜੰਗ ਹੋਈ। ਇਧਰ ਨੌਕਰ ਨਬੀ ਖਾਨ ਨੂੰ ਘਰ ਲੈ ਗਏ ਅਤੇ ਉਧਰ (ਇਸ ਗੱਲ ਦਾ) ਕਿਸੇ ਨੂੰ ਪਤਾ ਨ ਲਗਿਆ।੬। ਇਕ ਤੋਪਚੀ ਨੇ ਤੁਪਕ ਲਾ ਕੇ ਨਿਸ਼ਾਣਾ ਬੰਨ੍ਹਿਆ। ਕ੍ਰੋਧ ਪੂਰਵਕ ਉਸ ਦੇ ਪਤੀ ਦੀ ਛਾਤੀ ਵਿਚ ਗੋਲੀ ਮਾਰ ਦਿੱਤੀ।੭।

ਚੌਪਈ

ਬੰਦੂਕ ਦੇ ਜ਼ਖ਼ਮ ਨਾਲ ਸੂਰਮਾ ਮਾਰਿਆ ਗਿਆ। ਕੋਲ ਖੜੋਤੀ ਉਸ ਦੀ ਇਸਤਰੀ ਨੂੰ ਪਤਾ ਲਗ ਗਿਆ। ਉਸ ਨੇ ਚਕਮਕ ਪੱਥਰ ਨੂੰ ਰਗੜ ਕੇ ਚਿੰਗਾਰੀ ਕਵੀ ਅਤੇ ਤੁਰਤ ਛਪਰਾਂ ਨੂੰ ਸਾੜ ਦਿੱਤਾ।੮।

ਮੁਗਲ, ਸ਼ੇਖ, ਸੱਯਦ (ਸਭ) ਉਥੇ ਆਏ ਅਤੇ ਉਸ ਇਸਤਰੀ ਨੂੰ ਇਸ ਤਰ੍ਹਾਂ ਕਿਹਾ-- 'ਹੁਣ ਤੂੰ ਸਾਡੀ ਇਸਤਰੀ ਬਣ'। (ਇਸਤਰੀ ਨੇ ਉਨ੍ਹਾਂ ਦੇ) ਨੇੜੇ ਹੋ ਕੇ ਇਸ ਤਰ੍ਹਾਂ ਕਿਹਾ--।੯।

ਦੌਹਰਾ

(ਮੇਰਾ) ਬਾਲਕ ਪੁੱਤਰ ਅਤੇ ਪਤੀ ਮਰ ਗਏ ਹਨ। ਪਹਿਲਾਂ ਇਨ੍ਹਾਂ ਨੂੰ ਸਾੜ ਕੇ ਫਿਰ ਅਜ ਹੀ ਤੁਹਾਡੇ ਘਰ ਆ ਕੇ ਵਸਾਂਗੀ।੧੦।

ਚੌਪਈ

ਪਹਿਲਾਂ ਉਸ ਨੇ ਪੁੱਤਰ ਨੂੰ ਚਿਖਾ ਵਿਚ ਪਾਇਆ, ਫਿਰ ਮ੍ਰਿਤ ਪਤੀ ਨੂੰ ਸਾੜਿਆ। ਫਿਰ ਮੁਗਲ ਨੂੰ ਗਲਵਕੜੀ ਪਾ ਕੇ, ਆਪਣੇ ਨਾਲ ਅਗਨੀ ਵਿਚ ਛਾਲ ਮਾਰ ਦਿੱਤੀ।੧੧।

ਦੌਹਰਾ

ਪੁੱਤਰ ਅਤੇ ਪਤੀ ਨੂੰ ਸਾੜ ਕੇ, ਫਿਰ ਮੁਗਲ ਨੂੰ ਪਕੜ ਲਿਆ। ਉਸ ਪਿਛੋਂ ਆਪ ਸੜ ਗਈ। (ਉਸ) ਇਸਤਰੀ ਨੇ ਇਸ ਤਰ੍ਹਾਂ ਦਾ ਚਰਿਤ੍ਰ ਕੀਤਾ।੧੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੬। ੨੪੭੯। ਚਲਦਾ।

ਚੌਪਈ

ਬੀਰ ਦਤ ਚੰਡਾਲਿਕ ਰਹੈ। ਅਤਿ ਤਸਕਰ ਤਾ ਕੋ ਜਗ ਕਹੈ।
 ਖਾਨ ਖਵੀਨ ਤਹਾ ਜੋ ਆਵੈ। ਤਾ ਕੋ ਲੂਟਿ ਕੂਟਿ ਲੈ ਜਾਵੈ। ੧।
 ਜੋ ਆਵਤ ਕੋਊ ਰਾਹ ਨਿਹਾਰੈ। ਜਾਇ ਤਵਨ ਕੋ ਤੁਰਤ ਹਕਾਰੈ।
 ਜੋ ਤਨਿ ਧਨੁ ਰਿਪੁ ਤੀਰ ਚਲਾਵੈ। ਛੁਰਾ ਭਏ ਤਿਹ ਕਾਟਿ ਗਿਰਾਵੈ। ੨।

ਦੋਹਰਾ

ਲਹੈ ਨਿਸਾ ਇਕ ਜਬ ਭਯੋ ਤਬ ਵਹ ਕਰਤ ਪ੍ਰਹਾਰ।
 ਜੀਵਤ ਕਿਸੂ ਨ ਛੋਰਈ ਡਾਰਤ ਹੀ ਸੰਘਾਰ। ੩।

ਚੌਪਈ

ਰਤਨ ਸਿੰਘ ਤਿਹ ਮਗ ਰੂ ਆਯੋ। ਸੇ ਲਖਿ ਤਵਨ ਚੋਰ ਨੈ ਪਾਯੋ।
 ਤਾ ਕਹੁ ਕਹਿਯੋ ਬਸਤ੍ਰ ਤੁਮ ਡਾਰੋ। ਨਾਤਰ ਤੀਰ ਕਮਾਨ ਸੰਭਾਰੋ। ੪।
 ਰਤਨ ਸਿੰਘ ਜੋ ਤੀਰ ਚਲਾਵੈ। ਸੋਊ ਛੁਰਾ ਤੇ ਕਾਟਿ ਗਿਰਾਵੈ।
 ਉਨਸਨਿ ਤੀਰ ਛੋਰਿ ਤਿਨ ਕਹਿਯੋ। ਏਕ ਤੀਰ ਤਰਕਸ ਮਮ ਰਹਿਯੋ। ੫।

ਦੋਹਰਾ

ਸੁਨੁ ਤਸਕਰ ਮੈ ਬਿਸਿਖ ਕੋ ਜਾ ਕੋ ਕੀਯੋ ਪ੍ਰਹਾਰ।
 ਆਜੁ ਲਗੇ ਚੁਕਿਯੋ ਨਹੀ ਸੁਨਿ ਲੈ ਬਚਨ ਹਮਾਰ। ੬।

ਚੌਪਈ

ਮੈ ਜੇਤੇ ਤੁਹਿ ਤੀਰ ਚਲਾਏ। ਸੇ ਸਭ ਹੀ ਤੈ ਕਾਟਿ ਗਿਰਾਏ।
 ਅਬ ਚੇਰੋ ਚਿਤ ਭਯੋ ਹਮਾਰੋ। ਕਹੋ ਸੁ ਕਰਿਹੋ ਕਾਜਿ ਤਿਹਾਰੋ। ੭।

ਦੋਹਰਾ

ਏਕ ਹੋਸ ਮਨ ਮਹਿ ਰਹੀ ਸੇ ਤੁਹਿ ਕਹੋ ਸੁਨਾਇ।
 ਜਿਹ ਭਾਖੈ ਮਾਰੋ ਤਿਸੈ ਦੀਜੈ ਕਛੂ ਬਤਾਇ। ੮।

ਚੌਪਈ

ਯੋ ਸੁਨਿ ਚੋਰ ਅਧਿਕ ਸੁਖ ਪਾਯੋ। ਏਕ ਪਤ੍ਰ ਕਰਿ ਸਾਥ ਬਤਾਯੋ।
 ਜਬ ਤਾ ਕੀ ਤਿਨ ਦ੍ਰਿਸਟਿ ਚੁਰਾਈ। ਤਨਿ ਗਾਸੀ ਤਿਹ ਮਰਮ ਲਗਾਈ। ੯।

ਦੋਹਰਾ

ਰਤਨ ਸਿੰਘ ਇਹ ਛਲ ਭਏ ਖਲ ਕੀ ਦ੍ਰਿਸਟਿ ਬਚਾਇ।
 ਮਰਮ ਸਬਲ ਮਾਰਿਯੋ ਬਿਸਿਖ ਦੀਨੋ ਤਾਹਿ ਗਿਰਾਇ। ੧੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਾਤਈਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੨੭। ੨੪੮੯। ਅਛੰਦ੍ਰੀ।

ਚੌਪਈ

ਬੀਰ ਦੱਤ ਨਾਂ ਦਾ ਇਕ ਚੰਡਾਲ ਰਹਿੰਦਾ ਸੀ। ਉਸ ਨੂੰ ਸਾਰਾ ਜਗਤ ਵੱਡਾ ਚੋਰ ਕਹਿੰਦਾ ਸੀ। ਉਥੇ ਜੋ ਖਾਨ ਖਵੀਨ ਆਉਂਦਾ, ਉਸ ਨੂੰ ਲੁਟ ਕੁਟ ਕੇ ਲੈ ਜਾਂਦਾ।੧।

ਜਿਸ ਕਿਸੇ ਨੂੰ ਰਾਹ ਤੇ ਆਉਂਦਿਆਂ ਵੇਖਦਾ, (ਤਾਂ) ਉਸ ਨੂੰ ਤੁਰਤ ਜਾ ਕੇ ਵੰਗਾਰਦਾ। ਜੇ ਕੋਈ ਵੈਰੀ ਧਨੁਸ ਖਿਚ ਕੇ ਤੀਰ ਚਲਾਉਂਦਾ ਤਾਂ ਉਸ ਨੂੰ ਛੁਰੇ ਨਾਲ ਕਟ ਕੇ ਸੁਟ ਦਿੰਦਾ।੨।

ਦੋਹਰਾ

ਜਦ ਰਾਤ ਹੋ ਗਈ ਜਾਣ ਲੀਂਦਾ ਤਦ (ਉਹ ਬਾਹਰ ਨਿਕਲ ਕੇ) ਪ੍ਰਹਾਰ ਕਰਦਾ। ਕਿਸੇ ਨੂੰ ਜੀਉਂਦਾ ਨ ਛਡਦਾ, ਮਾਰ ਹੀ ਦਿੰਦਾ।੩।

ਚੌਪਈ

(ਇਕ ਦਿਨ) ਰਤਨ ਸਿੰਘ ਉਸ ਰਸਤੇ ਤੋਂ ਆ ਲੰਘਿਆ। ਉਸ ਨੂੰ ਉਸ ਚੋਰ ਨੇ ਵੇਖ ਲਿਆ। ਉਸ ਨੂੰ ਕਿਹਾ--‘ਜਾਂ ਤਾਂ ਆਪਣੇ ਕਪੜੇ ਲਾਹ ਦੇ, ਜਾਂ ਤੀਰ ਕਮਾਨ ਸੰਭਾਲ ਲੈ’।੪।

(ਰਤਨ ਸਿੰਘ ਨੇ ਤੀਰ ਕਮਾਨ ਸੰਭਾਲ ਲਿਆ।) ਰਤਨ ਸਿੰਘ ਜੋ ਤੀਰ ਚਲਾਉਂਦਾ, ਉਸ ਨੂੰ (ਚੋਰ) ਛੁਰੇ ਨਾਲ ਕਟ ਕੇ ਸੁਟ ਦਿੰਦਾ। (ਜਦੋਂ ਉਸ ਨੇ) ਪਦ ਤੀਰ ਚਲਾ ਲਏ ਤਾਂ ਉਸ ਨੇ ਕਿਹਾ ਕਿ ਮੇਰੇ ਭੱਥੇ ਵਿਚ ਹੁਣ ਕੇਵਲ ਇਕ ਤੀਰ ਬਚਿਆ ਹੈ।੫।

ਦੋਹਰਾ

ਹੋ ਚੋਰ! ਸੁਣ, (ਹੁਣ ਤਕ) ਜੋ ਵੀ ਤੀਰ ਮੈਂ ਚਲਾਇਆ, ਅਜ ਤਕ (ਨਿਸ਼ਾਣੇ) ਤੋਂ ਚੁਕਿਆ ਨਹੀਂ, ਮੇਰੀ ਇਹ ਗੱਲ ਸੁਣ ਲੈ।੬।

ਚੌਪਈ

ਮੈਂ ਤੇਰੇ ਉਤੇ ਜਿਤਨੇ ਤੀਰ ਚਲਾਏ, ਉਹ ਸਾਰੇ ਹੀ ਤੂੰ ਕਟ ਕੇ ਸੁਟ ਦਿੱਤੇ। ਹੁਣ ਮੈਂ ਮਨ ਤੋਂ ਤੇਰਾ ਦਾਸ ਹੋ ਗਿਆ ਹਾਂ। ਦਸੋ, ਮੈਂ ਤੁਹਾਡਾ ਕੀ ਕੰਮ ਕਰ ਸਕਦਾ ਹਾਂ।੭।

ਦੋਹਰਾ

ਮੇਰੇ ਮਨ ਵਿਚ ਇਹ ਹਵਾਸ ਰਹਿ ਗਈ ਹੈ, ਉਹ ਮੈਂ ਤੈਨੂੰ ਦਸਦਾ ਹਾਂ। ਜਿਸ ਨੂੰ ਤੁਸੀਂ ਕਹੋ, ਮਾਰ ਦਿਆਂ, (ਮੈਨੂੰ) ਕੁਝ ਦਸ ਦਿਓ।੮।

ਚੌਪਈ

ਇਹ ਸੁਣ ਕੇ ਚੋਰ ਬਹੁਤ ਪ੍ਰਸੰਨ ਹੋਇਆ ਅਤੇ ਇਕ ਹੱਥ ਵਿਚ ਇਕ ਪੱਤਰ ਲੈ ਕੇ (ਉਸ ਦੇ) ਸੰਕੇਤ ਨਾਲ ਦਸਿਆ। ਜਦੋਂ ਉਸ (ਚੋਰ) ਦੀ ਨਜ਼ਰ ਹਟੀ, (ਤਾਂ) ਤੀਰ ਖਿਚ ਕੇ ਉਸ ਦੇ ਮਰਮ ਸਥਲ (ਛਾਤੀ) ਵਿਚ ਮਾਰਿਆ।੯।

ਦੋਹਰਾ

ਰਤਨ ਸਿੰਘ ਨੇ ਇਹ ਛਲ ਕਰ ਕੇ ਦੁਸ਼ਟ ਦੀ ਨਜ਼ਰ ਬਚਾਈ ਅਤੇ ਉਸ ਦੇ ਮਰਮ ਸਥਲ ਵਿਚ ਤੀਰ ਮਾਰ ਕੇ ਡਿਗਾ ਦਿੱਤਾ।੧੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੭। ੨੪੮੯। ਚਲਦਾ।

ਦੋਹਰਾ

ਮਾਰਵਾਰ ਕੇ ਦੇਸ ਮੈ ਉਗ੍ਰਦਤ ਇਕ ਰਾਵ।
ਕੋਪ ਜਗੇ ਪਾਵਕ ਮਨੋ ਸੀਤਲ ਸਲਿਲ ਸੁਭਾਵ। ੧।

ਚੌਪਈ

ਧਰਵਾਰਨ ਤਾ ਕੇ ਧਨ ਮਾਰਿਯੋ। ਪੁਰੀ ਆਇ ਪਾਲਕਨ ਪੁਕਾਰਿਯੋ।
ਅਗਨਤ ਢੋਲ ਨਗਾਰੇ ਬਾਜੇ। ਕੋਚ ਪਹਿਰਿ ਸੂਰਮਾ ਬਿਰਾਜੇ। ੨।

ਦੋਹਰਾ

ਬਜਿਯੋ ਜੁਝਊਆ ਦੁਹੂੰ ਦਿਸਿ ਸੂਰਾ ਭਯੋ ਸੁਰੰਗ।
ਪਖਰਾਰੇ ਨਾਚਤ ਭਏ ਕਾਤਰ ਭਏ ਕੁਰੰਗ। ੩।

ਭੁਜੰਗ ਛੰਦ

ਮਹਾਬੀਰ ਗਾਜੇ ਮਹਾ ਕੋਪ ਕੈ ਕੈ। ਤਿਸੀ ਛੇਤ੍ਰ ਛਤ੍ਰੀਨ ਕੋ ਛਿਪੂ ਛੈ ਕੈ।
ਬੁਛੀ ਬਾਨ ਬਜ੍ਜਾਨ ਕੇ ਵਾਰ ਕੀਨੇ। ਕਿਤੇ ਖੇਤ ਮਾਰੇ ਕਿਤੇ ਛਾਡਿ ਦੀਨੇ। ੪।

ਕਿਤੇ ਖਿੰਗ ਖੰਗੇ ਕਿਤੇ ਖੇਤ ਮਾਰੇ। ਘੁਰੇ ਘੋਰ ਬਾਜੰਤ੍ਰ ਮਾਰੂ ਨਗਾਰੇ।
ਬਚਿਯੋ ਬੀਰ ਏਕੈ ਨ ਬਾਜੰਤ੍ਰ ਬਾਜੀ। ਮਹਾ ਤ੍ਰਾਸ ਕੈ ਕੈ ਮਹਾ ਸੈਨ ਭਾਜੀ। ੫।

ਚੌਪਈ

ਜਬ ਹੀ ਭਾਜਿ ਸੈਨ ਸਭ ਗਯੋ। ਕੋਪ ਤਬੈ ਰਾਜਾ ਕੋ ਭਯੋ।
ਸਾਮੁਹਿ ਹੂੰ ਕੈ ਜੁਧ ਮਚਾਯੋ। ਦੇਖਨ ਇੰਦ੍ਰ ਦੇਵ ਰਨ ਆਯੋ। ੬।
ਬਿਸਨੁ ਦਤ ਅਤਿ ਹੀ ਸੁਭ ਕਾਰੀ। ਉਹਿ ਦਿਸਿ ਕੋ ਰਾਜਾ ਹੰਕਾਰੀ।
ਸੋ ਆਪਨ ਲਰਬੇ ਕੋ ਧਾਯੋ। ਉਤ ਤੇ ਉਗ੍ਰ ਦਤ ਨ੍ਰਿਪ ਆਯੋ। ੭।
ਦੇਊ ਸੈਨ ਰਾਵ ਦੇਊ ਲੈ ਕੈ। ਰਨ ਕੋ ਚਲੇ ਕੋਪ ਅਤਿ ਕੈ ਕੈ।
ਖੜਗ ਸੂਲ ਸੈਥੀ ਚਮਕਾਵਤ। ਮਾਰੂ ਰਾਗ ਸਿਧਾਰੇ ਗਾਵਤ। ੮।

ਸਵੈਯਾ

ਤਾਜ ਪਰੇ ਕਹੂੰ ਸਾਜ ਜਿਰੇ ਕਹੂੰ ਬਾਜ ਮਰੇ ਗਜਰਾਜ ਸੰਘਾਰੇ।
ਗਾਵਤ ਬੀਰ ਬਿਤਾਲ ਫਿਰੈ ਕਹੂੰ ਨਾਚਤ ਭੂਤ ਭਯਾਨਕ ਭਾਰੇ।
ਭੀਤ ਭਜੇ ਲਖਿ ਭੀਰ ਪਰੀ ਅਤਿ ਤ੍ਰਾਸ ਭਰੇ ਸੁਨਿ ਨਾਦ ਨਗਾਰੇ।
ਕਾਂਪਤ ਹੈ ਇਹ ਭਾਤਿ ਮਨੋ ਗਨ ਗੋਰਨ ਕੇ ਜਨੁ ਓਰਨ ਮਾਰੇ। ੯।

ਏਕ ਮਹਾ ਭਟ ਭੀਰ ਪਰੀ ਲਖਿ ਭੀਤ ਭਏ ਸੁ ਚਲੇ ਭਜਿ ਕੈ।
ਇਕ ਆਨਿ ਪਰੈ ਨ ਟਰੇ ਰਨ ਤੇ ਕਰਵਾਰ ਕਟਾਰਿਨ ਕੋ ਸਾਜਿ ਕੈ।

ਦੋਹਰਾ

ਮਾਰਵਾੜ ਦੇਸ ਵਿਚ ਉਗ੍ਰਦੱਤ ਨਾਂ ਦਾ ਇਕ ਰਾਜਾ ਸੀ। ਕ੍ਰੋਧਿਤ ਹੋਣ ਤੇ ਅੱਗ ਵਾਂਗ ਅਤੇ ਸ਼ਾਂਤ ਹੋਣ ਤੇ ਪਾਣੀ ਦੇ ਸੁਭਾ (ਵਾਂਗ ਨੰਡਾ ਹੋ ਜਾਂਦਾ)।੧।

ਚੌਪਈ

(ਇਕ ਵਾਰ) ਧਾੜਵੀਆਂ ਨੇ ਉਸ ਦਾ (ਗੋ) ਧਨ ਲੁਟ ਲਿਆ। ਨਗਰ ਵਿਚ ਆ ਕੇ ਪਾਲਕਾਂ (ਚਰਵਾਹਿਆਂ) ਨੇ ਪੁਕਾਰ ਕੀਤੀ। (ਬਦਲੇ ਲਈ ਨਗਰ ਵਿਚ) ਅਨੇਕਾਂ ਢੋਲ ਅਤੇ ਨਗਾਰੇ ਵਜਣ ਲਗੇ ਅਤੇ ਸੂਰਮੇ ਕਵਚ ਪਾ ਕੇ ਤਿਆਰ ਹੋ ਗਏ।੨।

ਦੋਹਰਾ

ਦੋਹਾਂ ਪਾਸਿਆਂ ਤੋਂ ਮਾਰੂ ਨਗਾਰੇ ਵਜੇ ਅਤੇ ਸੂਰਮਿਆਂ ਦਾ ਰੰਗ ਲਾਲ ਹੋ ਗਿਆ। ਪਾਖਰਾਂ ਨਾਲ ਸਜੇ ਹੋਏ ਘੋੜੇ ਨਚਣ ਲਗੇ ਅਤੇ ਡਰਪੋਕਾਂ ਦੇ ਰੰਗ ਫਿਕੇ ਪੈ ਗਏ।੩।

ਭੁਜੰਗ ਛੰਦ

ਮਹਾਨ ਬਲੀ ਸੂਰਮੇ ਕ੍ਰੋਧਿਤ ਹੋ ਕੇ ਗਜਣ ਲਗੇ। ਉਸ ਖੇਤਰ ਵਿਚ ਛਤ੍ਰੀਆਂ ਦਾ ਛੇਤੀ ਨਾਲ ਨਾਸ ਹੋਇਆ। (ਉਨ੍ਹਾਂ ਨੇ) ਬਰਛੀਆਂ, ਬਾਣਾਂ ਅਤੇ ਬਜ੍ਜਾਂ ਦੇ ਵਾਰ ਕੀਤੇ। ਕਈਆਂ ਨੂੰ ਯੁੱਧ ਵਿਚ ਮਾਰ ਦਿੱਤਾ ਅਤੇ ਕਿਤਨੇ ਹੀ ਛਡ ਦਿੱਤੇ।੪।

ਕਿਤਨੇ ਘੋੜੇ ਕਟ ਦਿੱਤੇ ਹਨ ਅਤੇ ਕਿਤਨੇ ਯੁੱਧ ਵਿਚ ਮਾਰੇ ਗਏ ਹਨ। ਮਾਰੂ ਨਗਾਰੇ ਅਤੇ ਵਜੇ ਵਜਦੇ ਹਨ। ਨ ਕੋਈ ਸੂਰਮਾ ਬਚਿਆ ਅਤੇ ਨ ਹੀ ਵਜੇ ਵਜਾਉਣ ਵਾਲੇ ਬਚੇ ਹਨ। ਬਹੁਤ ਡਰ ਮੰਨ ਕੇ ਵੱਡੀ ਸੈਨਾ ਭਜ ਗਈ ਹੈ।੫।

ਚੌਪਈ

ਜਦੋਂ ਸਾਰੀ ਸੈਨਾ ਭਜ ਗਈ ਤਦ ਰਾਜੇ ਨੂੰ ਗੁੱਸਾ ਆਇਆ। (ਉਸ ਨੇ) ਸਾਹਮਣੇ ਹੋ ਕੇ ਯੁੱਧ ਮਚਾਇਆ ਜਿਸ ਨੂੰ ਵੇਖਣ ਲਈ (ਖੁਦ) ਇੰਦਰ ਦੇਵ ਯੁੱਧ-ਭੂਮੀ ਵਿਚ ਆਇਆ।੬।

ਉਸ ਪਾਸੇ ਬਿਸਨੁ ਦੱਤ ਨਾਂ ਦਾ ਇਕ ਚੰਗਾ ਯੋਧਾ ਅਤੇ ਹੰਕਾਰੀ ਰਾਜਾ ਸੀ। ਉਹ ਆਪ ਲੜਨ ਲਈ ਆਇਆ। ਉਧਰੋਂ ਉਗ੍ਰਦੱਤ ਰਾਜਾ ਖੁਦ ਆ ਗਿਆ।੭।

ਦੋਵੇਂ ਰਾਜੇ ਸੈਨਾ ਲੈ ਕੇ ਅਤੇ ਬਹੁਤ ਕ੍ਰੋਧਿਤ ਹੋ ਕੇ ਰਣ-ਭੂਮੀ ਨੂੰ ਚਲੇ। ਤਲਵਾਰਾਂ, ਤ੍ਰਿਸ਼ੂਲ ਅਤੇ ਬਰਛੀਆਂ ਚਮਕਾਉਂਦੇ ਸਨ ਅਤੇ ਮਾਰੂ ਰਾਗ ਅਤੇ ਸੰਧੂਰੀਆ ਰਾਗ ਅਲਾਪਦੇ ਸਨ।੮।

ਸਵੈਯਾ

ਕਿਤੇ (ਰਾਜਿਆਂ ਦੇ) ਤਾਜ ਪਏ ਸਨ, ਕਿਤੇ ਸਾਜ ਸਾਜਾਵਟ ਦੇ ਸਾਮਾਨ ਅਤੇ ਕਵਚ ਪਏ ਸਨ ਕਿਤੇ ਘੋੜੇ ਅਤੇ ਕਿਤੇ ਵੱਡੇ ਹਾਥੀ ਮਰੇ ਪਏ ਸਨ। ਕਿਤੇ ਬੀਰ ਬੈਤਾਲ ਗਾਉਂਦੇ ਫਿਰ ਰਹੇ ਸਨ ਅਤੇ ਕਿਤੇ ਭਿਆਨਕ ਭਾਰੇ ਭੂਤ ਨਚ ਰਹੇ ਸਨ। ਭੀੜਾ ਦੀ ਘੜੀ ਵੇਖ ਕੇ ਅਤੇ ਨਗਾਰਿਆਂ ਦਾ ਨਾਦ ਸੁਣ ਕੇ ਭੈ ਭੀਤ ਡਰਪੋਕ ਭਜ ਗਏ ਸਨ। ਇਸ ਤਰ੍ਹਾਂ ਕੰਬ ਰਹੇ ਸਨ, ਮਾਨੋ ਗੋਲਿਆਂ ਦੇ ਸਮੂਹ ਓਲਿਆਂ ਵਾਂਗ ਦਾਗੇ ਜਾ ਰਹੇ ਹੋਣ।੯।

ਕਈ ਇਕ ਸੂਰਮੇ ਭਿਆਨਕ ਭੀੜ ਪੈਣ ਤੇ ਡਰਦੇ ਹੋਏ ਭਜ ਚਲੇ ਹਨ। ਕਈ ਕਟਾਰਾਂ ਅਤੇ ਤਲਵਾਰਾਂ ਲੈ ਕੇ ਯੁੱਧ-ਭੂਮੀ ਵਿਚ ਆ ਪਏ ਹਨ ਅਤੇ ਟਲੇ ਨਹੀਂ ਹਨ। ਇਕ

ਇਕ ਪਾਨਿਹਿ ਪਾਨਿ ਰਟੈ ਮੁਖ ਤੇ ਇਕ ਮਾਰਹਿ ਮਾਰਿ ਕਹੈ ਗੁਜਿ ਕੈ।
ਇਕ ਜੂਝਿ ਮਰੈ ਇਕ ਸ੍ਵਾਸਿ ਭਰੈ ਇਕ ਆਨਿ ਅਰੈ ਰਜਿਯਾ ਰਜਿ ਕੈ। ੧੦।

ਦੋਹਰਾ

ਤਰਫਰਾਹਿ ਸੂਰਾ ਧਰਨਿ ਬਰਖਿਯੋ ਸਾਰ ਅਪਾਰ।
ਜੇ ਅਬਿਨਾਸਿ ਠਾਢੇ ਹੁਤੇ ਬਿਨਾਸਿ ਕਰੇ ਕਰਤਾਰ। ੧੧।

ਚੌਪਈ

ਐਸੇ ਬੀਰ ਖੇਤ ਤਹ ਪਰਿਯੋ। ਏਕ ਬੀਰ ਸਾਬਤ ਨ ਉਬਰਿਯੋ।
ਰਾਜਾ ਜੂ ਖੇਤ ਗਿਰਿ ਗਏ। ਜੀਵਤ ਰਹੇ ਮ੍ਰਿਤਕ ਨਹਿ ਭਏ। ੧੨।

ਦੋਹਰਾ

ਖੇਤ ਪਰੇ ਨ੍ਰਿਪ ਕੋ ਨਿਰਖਿ ਭਾਜੇ ਸੁਭਟ ਅਨੇਕ।
ਸ੍ਵਾਮ ਭਨੈ ਰਨ ਭੂਮਿ ਮੈ ਰਹਿਯੋ ਨ ਸੂਰਾ ਏਕ। ੧੩।

ਕਬਿਤਾ

ਭਾਰੇ ਭਾਰੇ ਸੂਰਮਾ ਪੁਕਾਰੈ ਕੈ ਕੈ ਮਹਾ ਨਾਦ
ਰਾਨੀ ਹਮ ਮਾਰੇ ਰਾਜਾ ਜਿਯਤੇ ਸੰਘਾਰ ਹੈ।
ਕੇਤੇ ਰਬ ਟੁਟੇ ਕੇਤੇ ਸੂਰਨ ਕੇ ਸੀਸ ਫੂਟੇ
ਕੇਤੇ ਹਯ ਫੂਟੇ ਕੇਤੇ ਹਯਹੂੰ ਪ੍ਰਹਾਰੇ ਹੈ।
ਕੇਤੇ ਕਰੀ ਮਾਰੇ ਕੇਤੇ ਕਰਹਿ ਬਿਦਾਰੇ
ਕੇਤੇ ਜੁਧ ਤੇ ਨਿਵਾਰੇ ਕੇਤੇ ਪੈਦਲ ਲਤਾਰੇ ਹੈ।
ਲੋਹ ਕੇ ਕਰਾਰੇ ਕੇਤੇ ਅਸ੍ਰ ਹੂੰ ਉਤਾਰੇ
ਕੇਤੇ ਖੰਡੇ ਜਿਨਿ ਖੰਡ ਤੇ ਅਖੰਡ ਖੰਡ ਡਾਰੇ ਹੈ। ੧੪।

ਸਵੈਯਾ

ਜੋਰਿ ਸਭਾ ਸੁਭ ਬੋਲਿ ਬਡੇ ਭਟ ਔਰ ਉਪਾਇ ਕਹੈ ਸੁ ਕਰੈ।
ਉਨ ਸੂਰਨ ਤੇ ਨਹਿ ਏਕ ਬਚਿਯੋ ਦੁਖ ਹੈ ਛਤਿਯਾ ਕਿਹ ਭਾਤਿ ਭਰੈ।
ਕ੍ਰਯੋ ਨ ਦੇਹੁ ਬਨਾਇ ਬਡੇ ਦਲ ਕੋ ਸੰਗ ਜਾਇ ਤਹੀ ਫਿਰਿ ਜੂਝਿ ਮਰੈ।
ਫਿਰਿ ਹੈ ਕਿਯੋ ਜੀਤਿ ਅਯੋਧਨ ਕੋ ਨਹਿ ਰਾਇ ਮਰੇ ਤਹੀ ਜਾਇ ਮਰੈ। ੧੫।

ਦੋਹਰਾ

ਭਾਤਿ ਭਾਤਿ ਮਾਰੂ ਮੰਡੇ ਕੰਤ ਜੁਝਿਯੋ ਰਨ ਮਾਹਿ।
ਸਾਜਿ ਸੈਨ ਚਤੁਰੰਗਨੀ ਚਲਹੁ ਤਹਾ ਕਹ ਜਾਇ। ੧੬।

ਸਵੈਯਾ

ਮਾਰਿ ਪਰੇ ਬਿਸੰਭਾਰ ਧਰਾ ਪਰ ਸੂਰ ਸਭੇ ਸੁਖ ਸੁਧ ਅਨੀਕੇ।
ਤਾ ਪਰ ਕੰਤ ਸੁਨਿਯੋ ਜੁ ਜੁਝਿਯੋ ਦਿਨ ਰੈਨਿ ਬਸੈ ਜੋਊ ਅੰਤਰ ਜੀਕੇ।
ਤਾ ਬਿਨੁ ਹਾਰ ਸਿੰਗਾਰ ਅਪਾਰ ਸਭੈ ਸਜਨੀ ਮੁਹਿ ਲਾਗਤ ਫੀਕੇ।
ਕੈ ਰਿਪੁ ਮਾਰਿ ਮਿਲੇ ਮੈ ਪਿਯਾ ਸੰਗ ਨਾਤਰ ਪਯਾਨ ਕਰੇ ਸੰਗ ਪੀਕੈ। ੧੭।

ਮੂੰਹੋਂ ਪਾਣੀ ਹੀ ਪਾਣੀ ਮੰਗ ਰਹੇ ਹਨ ਅਤੇ ਇਕ ਗਜ਼ ਕੇ ਮਾਰੋ-ਮਾਰੇ ਪੁਕਾਰ ਰਹੇ ਹਨ। ਕਈ ਲੜ ਮੋਏ ਹਨ, ਕਈ ਸਾਹ ਲੈ ਰਹੇ ਹਨ ਅਤੇ ਇਕ ਰਾਜਪੂਤ ਆ ਕੇ ਲੜਦੇ ਹੋਏ ਤ੍ਰਿਪਤ ਹੋ ਰਹੇ ਹਨ। ੧੦।

ਦੌਹਰਾ

ਬਹੁਤ ਹਥਿਆਰ ਚਲੇ ਹਨ ਅਤੇ ਸੂਰਮੇ ਧਰਤੀ ਉਤੇ ਤੜਫੜਾ ਰਹੇ ਹਨ। ਜੋ ਜ਼ਖਮਾਂ ਤੋਂ ਅਜੇ ਬਚੇ ਹੋਏ ਖੜੋਤੇ ਸਨ, (ਉਨ੍ਹਾਂ ਨੂੰ ਵੀ) ਕਰਤਾਰ ਨੇ ਜ਼ਖਮੀ ਕਰ ਦਿੱਤਾ ਹੈ। ੧੧।

ਚੌਪਈ

ਇਸ ਤਰ੍ਹਾਂ ਯੁੱਧ-ਭੂਮੀ ਵਿਚ ਸੂਰਮੇ ਪਏ ਸਨ। ਇਕ ਵੀ ਸੂਰਮਾ ਸਾਬਤ ਸਬੂਤ ਨਹੀਂ ਬਚਿਆ ਸੀ। ਰਾਜਾ ਵੀ ਯੁੱਧ-ਭੂਮੀ ਵਿਚ ਡਿਗ ਪਿਆ, ਪਰ ਜੀਉਂਦਾ ਰਿਹਾ, ਮਰਿਆ ਨਹੀਂ। ੧੨।

ਦੌਹਰਾ

ਯੁੱਧ-ਭੂਮੀ ਵਿਚ ਰਾਜੇ ਨੂੰ ਡਿਗਿਆ ਵੇਖ ਕੇ ਬਹੁਤ ਸਾਰੇ ਸੂਰਮੇ ਭਜ ਗਏ। ਸ਼ਿਆਮ ਕਵੀ ਕਹਿੰਦੇ ਹਨ ਕਿ ਰਣ-ਭੂਮੀ ਵਿਚ ਇਕ ਵੀ ਸੂਰਮਾ ਨਹੀਂ ਰਿਹਾ ਹੈ। ੧੩।

ਕਬਿੱਤ

ਵੱਡੇ ਵੱਡੇ ਸੂਰਮੇ ਉੱਚੀ ਆਵਾਜ਼ ਵਿਚ ਪੁਕਾਰਦੇ ਹੋਏ ਰਾਣੀ (ਨੂੰ ਕਹਿਣ ਲਗੇ) ਅਸੀਂ ਮਾਰੇ ਗਏ ਅਤੇ ਰਾਜਾ ਵੀ ਜੀਉਂਦੇ ਸੰਘਾਰੇ ਗਏ। ਕਈ ਰਥ ਟੁਟ ਗਏ ਹਨ ਅਤੇ ਕਈਆਂ ਸੂਰਮਿਆਂ ਦੇ ਸਿਰ ਫੁਟ ਗਏ ਹਨ। ਕਈ ਘੋੜੇ ਭਜ ਗਏ ਹਨ ਅਤੇ ਕਈ ਘੋੜੇ ਮਾਰੇ ਗਏ ਹਨ। ਕਿਤਨੇ ਹਾਥੀ ਮਾਰੇ ਗਏ ਹਨ ਅਤੇ ਕਿਤਨੇ ਚੀਰੇ ਗਏ ਹਨ। ਕਈ ਯੁੱਧ ਤੋਂ ਭਜ ਗਏ ਹਨ ਅਤੇ ਕਈ ਪੈਦਲ ਸਿਪਾਹੀ ਲਿਤਾੜੇ ਗਏ ਹਨ। ਕਈ ਕਠੋਰਤਾ ਨਾਲ ਹਥਿਆਰ ਚਲਾਉਣ ਵਾਲਿਆਂ ਨੂੰ ਘੋੜਿਆਂ ਤੋਂ ਉਤਾਰ ਸੁਟਿਆ ਹੈ। ਕਈਆਂ ਨੂੰ ਖੰਡਿਆਂ ਨਾਲ ਖੰਡਿਤ ਕਰ ਦਿੱਤਾ ਅਤੇ ਖੰਡੇ ਨ ਜਾ ਸਕਣ ਵਾਲਿਆਂ ਨੂੰ ਖੰਡ ਖੰਡ ਕਰ ਦਿੱਤਾ। ੧੪।

ਸਵੈਯਾ

(ਰਾਣੀ ਨੇ) ਵਡਿਆਂ ਸੂਰਮਿਆਂ ਦੀ ਸਭਾ ਬੁਲਾ ਲਈ ਅਤੇ ਵਿਚਾਰ ਕੀਤਾ ਕਿ ਹੁਣ ਦਸੋ, ਕੀ ਉਪਾ ਕੀਤਾ ਜਾਏ। ਉਨ੍ਹਾਂ ਸੂਰਮਿਆਂ ਤੋਂ ਇਕ ਨਹੀਂ ਬਚਿਆ। ਮੇਰੀ ਛਾਤੀ ਵਿਚ ਦੁਖ ਭਰਿਆ ਪਿਆ ਹੈ, ਇਸ ਨੂੰ ਕਿਸ ਤਰ੍ਹਾਂ (ਦੂਰ ਕਰਾਂ)। ਕਿਉਂ ਨ (ਸੈਨਾ ਦਾ) ਵੱਡਾ ਦਲ ਬਣਾ ਕੇ ਉਸ ਨਾਲ ਜਾ ਕੇ ਯੁੱਧ-ਭੂਮੀ ਵਿਚ ਫਿਰ ਜੂਝ ਮਰੀਏ। ਜਾਂ ਮੈਂ ਜੰਗ ਨੂੰ ਜਿਤ ਕੇ ਪਰਤਾਂਗੀ, ਨਹੀਂ ਤਾਂ ਜਿਥੇ ਰਾਜਾ ਮਰਿਆ ਹੈ, ਉਥੇ ਜਾ ਮਰਾਂਗੀ। ੧੫।

ਦੌਹਰਾ

ਤਰ੍ਹਾਂ ਤਰ੍ਹਾਂ ਦੇ ਮਾਰੂ ਨਗਾਰੇ ਵਜਣ ਲਗੇ ਕਿ ਪਤੀ ਰਣ ਵਿਚ ਜੂਝ ਮਰਿਆ ਹੈ। ਚਤੁਰੰਗਨੀ ਸੈਨਾ ਸਜਾ ਕੇ ਉਥੇ ਜਾਣਾ ਬਣਦਾ ਹੈ। ੧੬।

ਸਵੈਯਾ

ਸੈਨਾ ਦੇ ਸਾਰੇ ਸੂਰਮੇ ਮਾਰੇ ਜਾਣ ਤੇ ਧਰਤੀ ਉਤੇ ਬੋਲ੍ਹਪ ਹੋ ਕੇ ਸੁਖ ਪੂਰਵਕ ਪਏ ਹਨ। ਇਸ ਤੋਂ ਬਾਦ ਸੁਣਿਆ ਕਿ ਕੰਤ (ਰਾਜਾ) ਵੀ ਜੂਝ ਮਰਿਆ ਹੈ, ਜੋ ਦਿਨ ਰਾਤ ਮੇਰੇ ਮਨ ਵਿਚ ਵਸਦਾ ਹੈ। ਹੇ ਸਜਨੀ! ਉਸ ਤੋਂ ਬਿਨਾ ਮੈਨੂੰ ਸਾਰੇ ਹਾਰ ਸ਼ਿੰਗਾਰ ਫਿਕੇ ਲਗਦੇ ਹਨ। ਜਾਂ ਤਾਂ ਵੈਰੀ ਨੂੰ ਮਾਰ ਕੇ ਪ੍ਰੀਤਮ ਨੂੰ ਜਾ ਮਿਲਾਂ ਨਹੀਂ ਤਾਂ ਪ੍ਰੀਤਮ ਨਾਲ ਹੀ ਪ੍ਰਸਥਾਨ ਕਰਾਂ। ੧੭।

ਜੋਰਿ ਮਹਾ ਦਲ ਕੋਰਿ ਕਈ ਭਟ ਭੂਖਨ ਅੰਗ ਸੁਰੰਗ ਸੁਹਾਏ।
ਬਾਧਿ ਕ੍ਰਿਪਾਨ ਪ੍ਰਚੰਡ ਚੜ ਰਥ ਦੇਵ ਅਦੇਵ ਸਭੈ ਬਿਰਮਾਏ।
ਬੀਰੀ ਚਬਾਤ ਕਛੂ ਮੁਸਕਾਤ ਸੁ ਮੋਤਿਨ ਹਾਰ ਹਿਯੋ ਉਰਝਾਏ।
ਅੰਗ ਦੁਕੂਲ ਫੌਜੈ ਸਿਰ ਫੂਲ ਬਿਲੋਕਿ ਪ੍ਰਭਾ ਦਿਵ ਨਾਥ ਲਜਾਏ। ੧੮।

ਦੋਹਰਾ

ਜੋਰਿ ਅਨੀ ਗਾੜੇ ਸੁਭਟ ਤਹ ਤੇ ਕਿਯੋ ਪਯਾਨ।
ਪਲਕ ਏਕ ਲਾਗੀ ਨਹੀ ਤਹਾ ਪਹੁਚੈ ਆਨਿ। ੧੯।

ਸਵੈਯਾ

ਆਵਤ ਹੀ ਅਤਿ ਜੁਧ ਕਰਿਯੋ ਤਿਨ ਬਾਜ ਕਰੀ ਰਥ ਕ੍ਰੋਰਿਨ ਕੂਟੇ।
ਪਾਸਨ ਪਾਸਿ ਲਏ ਅਰਿ ਕੋਤਿਕ ਸੂਰਨ ਕੇ ਸਿਰ ਕੋਤਿਕ ਟੂਟੇ।
ਹੋਰਿ ਟਰੇ ਕੋਊ ਆਨਿ ਅਰੇ ਇਕ ਜੂਝਿ ਪਰੇ ਰਨ ਪ੍ਰਾਨ ਨਿਖੂਟੇ।
ਪੌਨ ਸਮਾਨ ਛੂਟੇ ਤ੍ਰਿਯ ਬਾਨ ਸਭੈ ਦਲ ਬਾਦਲ ਸੇ ਚਲਿ ਫੂਟੇ। ੨੦।

ਚੌਪਈ

ਮਾਨਵਤੀ ਜਿਹ ਓਰ ਸਿਧਾਰੇ। ਏਕ ਤੀਰ ਇਕ ਸ੍ਵਾਰ ਸੰਘਾਰੇ।
ਪਖਰੇ ਕੋਤੇ ਪਦੁਮ ਬਿਦਾਰੇ। ਕੋਟਿਕ ਕਰੀ ਖੇਤ ਮੈ ਮਾਰੇ। ੨੧।

ਦੋਹਰਾ

ਸਭ ਸਖਿਯਾ ਹਰਖਤਿ ਭਈ ਕਾਤਰ ਭਈ ਨ ਕੋਇ।
ਜੁਧ ਕਾਜ ਸਭ ਹੀ ਚਲੀ ਕਾਲ ਕਰੈ ਸੇ ਹੋਇ। ੨੨।

ਸਵੈਯਾ

ਚਾਬੁਕ ਮਾਰਿ ਤੁਰੰਗ ਧਸੀ ਰਨ ਕਾਢਿ ਕ੍ਰਿਪਾਨ ਬਡੇ ਭਟ ਘਾਏ।
ਪਾਸਨ ਪਾਸਿ ਲਏ ਅਰਿ ਕੋਤਿਕ ਜੀਵਤ ਹੀ ਗਹਿ ਜੇਲ ਚਲਾਏ।
ਚੂਰਨ ਕੀਨ ਗਦਾ ਗਹਿ ਕੈ ਇਕ ਬਾਨਨ ਸੋ ਜਮ ਲੋਕ ਪਠਾਏ।
ਜੀਤਿ ਲਏ ਅਰਿ ਏਕ ਅਨੇਕ ਨਿਹਾਰਿ ਰਹੇ ਰਨ ਛਾਡਿ ਪਰਾਏ। ੨੩।

ਪਾਸਨ ਪਾਸਿ ਲਏ ਅਰਿ ਕੋਤਿਕ ਕਾਢਿ ਕ੍ਰਿਪਾਨ ਕਈ ਰਿਪੁ ਮਾਰੇ।
ਕੋਤੇ ਹਨੇ ਗੁਰਜਾਨ ਭਏ ਭਟ ਕੇਸਨ ਤੇ ਗਹਿ ਏਕ ਪਛਾਰੇ।
ਸੂਲਨ ਸਾਂਗਨ ਸੈਬਿਨ ਕੇ ਸੰਗ ਬਾਨਨ ਸੋ ਕਈ ਕੋਟਿ ਬਿਦਾਰੇ।
ਏਕ ਟਰੇ ਇਕ ਜੂਝਿ ਮਰੇ ਸੁਰ ਲੋਕ ਬਰੰਗਨਿ ਸਾਥ ਬਿਹਾਰੇ। ੨੪।

ਬਹੁਤ ਵੱਡਾ ਦਲ ਜੋੜ ਕੇ ਕਈ ਕਰੋੜ ਸੂਰਮੇ ਨਾਲ ਲਏ, (ਜਿਨ੍ਹਾਂ ਦੇ) ਸ਼ਰੀਰਾਂ ਉਤੇ ਸੁੰਦਰ ਗਹਿਣੇ ਸਜੇ ਹੋਏ ਸਨ। ਪ੍ਰਚੰਡ ਕ੍ਰਿਪਾਨ ਬੰਨ੍ਹ ਕੇ (ਰਾਣੀ) ਰਥ ਉਤੇ ਚੜ੍ਹ ਗਈ ਜਿਸ ਨੂੰ ਵੇਖ ਕੇ ਦੇਵਤੇ ਅਤੇ ਦੈਤ ਸਭ ਹੈਰਾਨ ਹੋ ਗਏ। (ਉਹ) ਪਾਨ ਚਬਾ ਰਹੀ ਸੀ, ਕੁਝ ਮੁਸਕਰਾ ਰਹੀ ਸੀ ਅਤੇ ਮੋਤੀਆਂ ਦੇ ਹਾਰ ਉਸ ਦੀ ਛਾਤੀ ਉਤੇ ਲਟਕ ਰਹੇ ਸਨ। ਸ਼ਰੀਰ ਉਤੇ ਦੁਪੱਟਾ ਫਬ ਰਿਹਾ ਸੀ ਅਤੇ ਸਿਰ ਉਤੇ ਚੌਂਕ ('ਫੁਲ') ਨੂੰ ਵੇਖ ਕੇ ਸੂਰਜ ਦਾ ਪ੍ਰਕਾਸ਼ ਵੀ ਲਜਾ ਰਿਹਾ ਸੀ। ੧੮।

ਦੋਹਰਾ

(ਉਹ) ਹਠੀ ਸੈਨਿਕਾਂ ਦੀ ਫ਼ੌਜ ਲੈ ਕੇ ਉਥੋਂ ਚਲ ਪਈ। ਅੱਖ ਦੇ ਪਲਕਾਰੇ ਵਿਚ ਉਥੇ (ਮੈਦਾਨੇ ਜੰਗ) ਵਿਚ ਆਣ ਪਹੁੰਚੀ। ੧੯।

ਸਵੈਯਾ

ਆਉਂਦਿਆਂ ਹੀ ਉਸ ਨੇ ਬਹੁਤ ਯੁੱਧ ਕੀਤਾ ਅਤੇ ਕਰੋੜਾਂ ਘੋੜੇ, ਹਾਥੀ ਅਤੇ ਰਥ ਕੁਟ ਸੁਟੇ। ਕਿਤਨੇ ਹੀ ਵੈਰੀ ਫਾਂਸਾਂ ਵਿਚ ਫਸਾ ਲਏ ਅਤੇ ਕਿਤਨਿਆਂ ਹੀ ਸੂਰਮੇ ਦੇ ਸਿਰ ਪਾੜ ਦਿੱਤੇ। (ਉਸ ਇਸਤਰੀ ਨੂੰ) ਵੇਖ ਕੇ ਕੋਈ ਭਜ ਗਏ, ਕੋਈ ਆ ਕੇ ਲੜ ਪਏ ਅਤੇ ਇਕ ਰਣ ਵਿਚ ਜੂਝ ਮਰੇ, ਜਿਨ੍ਹਾਂ ਦੇ ਪ੍ਰਾਣ ਖ਼ਤਮ ਹੋ ਚੁਕੇ ਸਨ। ਇਸਤਰੀ ਦੇ ਬਾਣ ਪੋਣ ਵਰਗੇ ਚਲਦੇ ਸਨ (ਜਿਸ ਦੇ ਫਲਸਰੂਪ ਵੈਰੀ ਦੇ) ਸਾਰੇ ਦਲ ਬਦਲ ਵਾਂਗ ਫਟ ਗਏ ਸਨ। ੨੦।

ਚੌਪਈ

ਮਾਨਵਤੀ (ਰਾਣੀ) ਜਿਸ ਪਾਸੇ ਵਲ ਜਾਂਦੀ ਸੀ, ਇਕ ਤੀਰ ਨਾਲ ਇਕ ਸਵਾਰ ਮਾਰ ਦਿੰਦੀ ਸੀ। ਕਈ ਪਦਮ ਘੋੜੇ (ਅਥਵਾ ਘੋੜ ਚੜ੍ਹੇ ਸਵਾਰ) ਮਾਰ ਦਿੱਤੇ ਅਤੇ ਕਰੋੜਾਂ ਹਾਥੀ ਯੁੱਧ-ਭੂਮੀ ਵਿਚ ਸੰਘਾਰ ਦਿੱਤੇ। ੨੧।

ਦੋਹਰਾ

ਸਾਰੀਆਂ ਸਖੀਆਂ ਪ੍ਰਸੰਨਤਾ ਪੂਰਵਕ (ਯੁੱਧ ਕਰ ਰਹੀਆਂ ਸਨ), (ਉਨ੍ਹਾਂ ਵਿਚੋਂ) ਕੋਈ ਵੀ ਕਾਇਰ ਨਹੀਂ ਸੀ। ਸਾਰੀਆਂ ਯੁੱਧ ਕਰਨ ਲਈ ਚਲੀਆਂ ਸਨ, (ਅਗੋਂ ਜੋ) ਕਾਲ ਕਰੇਗਾ, ਸੋਈ ਹੋਏਗਾ। ੨੨।

ਸਵੈਯਾ

(ਰਾਣੀ) ਘੋੜੇ ਨੂੰ ਚਾਬਕ ਮਾਰ ਕੇ ਰਣ-ਭੂਮੀ ਵਿਚ ਧਸ ਗਈ ਅਤੇ ਕ੍ਰਿਪਾਨ ਕਢ ਕੇ ਬਹੁਤ ਸੈਨਿਕ ਮਾਰ ਦਿੱਤੇ। ਫਾਂਸਾਂ ਨਾਲ ਕਿਤਨੇ ਹੀ ਵੈਰੀ ਫਸਾ ਲਏ ਅਤੇ ਜੀਉਂਦੇ ਹੀ ਪਕੜ ਕੇ ਜੇਲ ਭੇਜ ਦਿੱਤੇ। ਕਈਆਂ ਨੂੰ ਗਦਾ ਮਾਰ ਕੇ ਚੂਰ ਚੂਰ ਕਰ ਦਿੱਤਾ ਅਤੇ ਕਈਆਂ ਨੂੰ ਬਾਣਾਂ ਨਾਲ ਯਮ ਲੋਕ ਭੇਜ ਦਿੱਤਾ। (ਉਸ) ਇਕ (ਇਸਤਰੀ) ਨੇ ਅਨੇਕਾਂ ਵੈਰੀ ਜਿਤ ਲਏ ਅਤੇ (ਜੋ ਕੇਵਲ) ਵੇਖ ਰਹੇ ਸਨ, ਉਹ ਵੀ ਰਣ-ਭੂਮੀ ਨੂੰ ਛੱਡ ਕੇ ਭਜ ਗਏ। ੨੩।

ਕਈਆਂ ਵੈਰੀਆਂ ਨੂੰ ਫਾਂਸਾਂ ਵਿਚ ਫਸਾ ਲਿਆ ਅਤੇ ਕ੍ਰਿਪਾਨ ਕਢ ਕੇ ਕਿਤਨੇ ਹੀ ਵੈਰੀ ਮਾਰ ਦਿੱਤੇ। ਕਈਆਂ ਨੂੰ ਗੁਰਜਾਂ ਨਾਲ ਮਾਰ ਦਿੱਤਾ ਅਤੇ ਕਈਆਂ ਨੂੰ ਕੇਸਾਂ ਤੋਂ ਪਕੜ ਕੇ ਪਛਾੜ ਦਿੱਤਾ। ਤ੍ਰਿਸ਼ੂਲਾਂ, ਬਰਛੀਆਂ, ਸੈਹਥੀਆਂ ਅਤੇ ਬਾਣਾਂ ਨਾਲ ਕਈ ਕਰੋੜ ਨਸ਼ਟ ਕਰ ਦਿੱਤੇ। ਇਕ ਭਜ ਗਏ, ਇਕ ਜੂਝ ਕੇ ਮਰ ਗਏ ਅਤੇ ਕਈ ਅਪੰਛਰਾਵਾਂ ਨਾਲ ਸਵਰਗ ਵਿਚ ਵਿਹਾਰ ਕਰਨ ਲਗ ਗਏ। ੨੪।

ਚੌਪਈ

ਐਸੇ ਜਬ ਅਬਲਾ ਰਨ ਕੀਨੋ। ਠਾਢੇ ਇੰਦ੍ਰ ਦਤ ਸਭ ਚੀਨੋ।
ਪੁਨਿ ਸੈਨਾ ਕੋ ਆਯਸੁ ਦਯੋ। ਤਾ ਕੋ ਘੋਰਿ ਦਸੋ ਦਿਸਿ ਲਯੋ। ੨੫।

ਦੋਹਰਾ

ਚਹੂੰ ਓਰ ਘੇਰਤ ਭਏ ਸਭ ਸੂਰਾ ਰਿਸਿ ਖਾਇ।
ਭਾਤਿ ਭਾਤਿ ਜੂਝਤ ਭਏ ਅਧਿਕ ਹਿਰਦੈ ਕਰਿ ਚਾਇ। ੨੬।

ਚੌਪਈ

ਮਾਰਿ ਮਾਰਿ ਕਹਿ ਬਾਨ ਚਲਾਏ। ਮਾਨਵਤੀ ਕੇ ਸਾਮੁਹਿ ਧਾਏ।
ਤਬ ਅਬਲਾ ਸਭ ਸਸਤ੍ਰੁ ਸੰਭਾਰੇ। ਬੀਰ ਅਨੇਕ ਮਾਰ ਹੀ ਡਾਰੇ। ੨੭।

ਲਗੇ ਦੇਹ ਤੇ ਬਾਨ ਨਿਕਾਰੇ। ਤਨਿ ਤਨਿ ਵਹੈ ਬੈਰਿਯਨ ਮਾਰੇ।
ਜਾ ਕੇ ਅੰਗ ਘਾਇ ਦ੍ਰਿੜ ਲਾਗੇ। ਗਿਰਿ ਪਰੇ ਬਹੁਰਿ ਨਹਿ ਜਾਗੇ। ੨੮।

ਭਾਤਿ ਭਾਤਿ ਸਭ ਸੁਭਟ ਸੰਘਾਰੇ। ਜਿਯਤ ਬਚੇ ਰਨ ਤ੍ਯਾਗ ਪਧਾਰੇ।
ਇੰਦ੍ਰ ਦਤ ਕੋ ਪ੍ਰਿਥਮ ਸੰਘਾਰਿਯੋ। ਉਗ੍ਰ ਦਤ ਕੋ ਬਹੁਰਿ ਨਿਹਾਰਿਯੋ। ੨੯।

ਦੋਹਰਾ

ਉਗ੍ਰ ਦਤ ਕੋ ਜੀਤਿ ਰਨ ਜਿਯਤ ਬਿਲੋਕਿਯੋ ਜਾਇ।
ਅਤਿ ਰਾਨੀ ਹਰਖਤਿ ਭਈ ਰਾਜਾ ਲਿਯੋ ਉਠਾਇ। ੩੦।

ਅਤਿਲ

ਰਾਨੀ ਲਯੋ ਉਠਾਇ ਨ੍ਰਿਪਤਿ ਸੁਖ ਪਾਇ ਕੈ।
ਅਮਿਤ ਦਏ ਤਿਨ ਦਾਨ ਸਦਨ ਮੈ ਆਇ ਕੈ।
ਘਨੇ ਘਰਨ ਕੋ ਘਾਇ ਸਤ੍ਰੁ ਪਤਿ ਘਾਇਯੋ।
ਹੋ ਰਾਜ ਕਿਯੋ ਪੁਨਿ ਆਨਿ ਹਰਖ ਉਪਜਾਇਯੋ। ੩੧।

ਰਾਜਾ ਬਾਚ

ਦੋਹਰਾ

ਧੰਨਿ ਰਾਨੀ ਤੈ ਜੀਤਿ ਰਨ ਹਮ ਕੋ ਲਯੋ ਉਬਾਰਿ।
ਆਜ ਲਗੇ ਚੌਦਹ ਭਵਨ ਹੋਇ ਨ ਤੋ ਸੀ ਨਾਰਿ। ੩੨।
ਧੰਨ ਰਾਨੀ ਤੈ ਮਾਰਿ ਅਰਿ ਮਾਰਿ ਸਤ੍ਰੁ ਪਤਿ ਲੀਨ।
ਰਨ ਤੇ ਲਯੋ ਉਚਾਇ ਮੁਹਿ ਨਯੋ ਜਨਮ ਜਨੁ ਦੀਨ। ੩੩।

ਚੌਪਈ

ਜਦ (ਉਸ) ਇਸਤਰੀ ਨੇ ਇਸ ਤਰ੍ਹਾਂ ਦਾ ਯੁੱਧ ਮਚਾਇਆ, ਤਾਂ ਇੰਦ੍ਰ ਦੱਤ ਨੇ ਖੜੋ ਕੇ ਖੁਦ ਸਾਰਾ (ਯੁੱਧ) ਵੇਖਿਆ। ਫਿਰ ਉਸ ਨੇ ਸੈਨਾ ਨੂੰ ਆਗਿਆ ਦਿੱਤੀ ਅਤੇ ਉਸ (ਵੈਰੀ) ਨੂੰ ਚੌਹਾਂ ਪਾਸਿਆਂ ਤੋਂ ਘੇਰ ਲਿਆ।੨੫।

ਦੌਹਰਾ

ਸਾਰਿਆਂ ਸੂਰਮਿਆਂ ਨੇ ਕ੍ਰੋਧਿਤ ਹੋ ਕੇ (ਵੈਰੀ ਨੂੰ) ਚੌਹਾਂ ਪਾਸਿਆਂ ਤੋਂ ਘੇਰ ਲਿਆ। ਹਿਰਦੇ ਵਿਚ ਚਾਉ ਵਧਾ ਕੇ ਕਈ ਤਰ੍ਹਾਂ ਨਾਲ ਜੁਝਣ ਲਗੇ।੨੬।

ਚੌਪਈ

‘ਮਾਰੋ-ਮਾਰੋ’ ਕਹਿੰਦੇ ਹੋਏ ਬਾਣ ਚਲਾਉਂਦੇ ਸਨ ਅਤੇ ਮਾਨਵਤੀ ਦੇ ਸਾਹਮਣੇ ਆ ਢੁਕੇ ਸਨ। ਤਦ ਇਸਤਰੀ ਨੇ ਸਾਰੇ ਸ਼ਸਤ੍ਰ ਸੰਭਾਲ ਲਏ ਅਤੇ ਅਨੇਕ ਸੂਰਮਿਆਂ ਨੂੰ ਮਾਰ ਹੀ ਸੁਟਿਆ।੨੭।

ਉਸ ਨੇ ਆਪਣੇ ਸ਼ਰੀਰ ਵਿਚ ਲਗੇ ਬਾਣਾਂ ਨੂੰ ਕਢਿਆ ਅਤੇ ਫਿਰ ਉਹੀ ਖਿਚ ਖਿਚ ਕੇ ਵੈਰੀਆਂ ਨੂੰ ਮਾਰੇ। ਜਿਸ ਨੂੰ ਉਹ ਚੰਗੀ ਤਰ੍ਹਾਂ ਲਗੇ, ਉਹ ਡਿਗ ਪਏ ਅਤੇ ਮੁੜ ਕੇ ਸਚੇਤ ਨ ਹੋਏ।੨੮।

ਵਖ ਵਖ ਵੰਗਾਂ ਨਾਲ ਵੈਰੀਆਂ ਨੂੰ ਮਾਰ ਦਿੱਤਾ। ਜੋ ਜੀਉਂਦੇ ਬਚ ਗਏ, ਉਹ ਰਣ-ਭੂਮੀ ਛੱਡ ਕੇ ਚਲੇ ਗਏ। ਪਹਿਲਾਂ ਉਸ ਨੇ ਇੰਦ੍ਰ ਦੱਤ ਨੂੰ ਮਾਰਿਆ ਅਤੇ ਫਿਰ ਉਸ ਦੱਤ ਵਲ ਵੇਖਿਆ।੨੯।

ਦੌਹਰਾ

(ਰਾਣੀ ਨੇ) ਜੰਗ ਜਿਤ ਕੇ ਫਿਰ ਉਸ ਦੱਤ ਨੂੰ ਜਾ ਕੇ ਜੀਉਂਦਿਆਂ ਵੇਖਿਆ। ਰਾਣੀ ਬਹੁਤ ਖੁਸ਼ ਹੋਈ ਅਤੇ ਰਾਜੇ ਨੂੰ ਚੁਕ ਲਿਆ।੩੦।

ਅੰਤਿਮ

ਰਾਣੀ ਨੇ ਆਨੰਦਿਤ ਹੋ ਕੇ ਰਾਜੇ ਨੂੰ ਚੁਕ ਲਿਆ। ਉਸ ਨੇ ਮਹੱਲ ਵਿਚ ਆ ਕੇ ਬੇਹਿਸਾਬਾ ਦਾਨ ਦਿੱਤਾ। (ਵੈਰੀ ਦੇ) ਬਹੁਤਿਆਂ ਘਰਾਂ ਨੂੰ ਨਸ਼ਟ ਕਰ ਕੇ, (ਫਿਰ) ਵੈਰੀਆਂ ਦੇ ਨਾਇਕ (‘ਸ਼ਤ੍ਰੂ-ਪਤਿ’) ਨੂੰ ਮਾਰਿਆ। ਫਿਰ ਖੁਸ਼ੀ ਖੁਸ਼ੀ ਆ ਕੇ ਰਾਜ ਕੀਤਾ।੩੧।

ਰਾਜੇ ਨੇ ਕਿਹਾ]

ਦੌਹਰਾ

ਹੇ ਰਾਣੀ! ਤੂੰ ਧੰਨ ਹੈ ਜਿਸ ਨੇ ਰਣ ਨੂੰ ਜਿਤ ਕੇ ਮੈਨੂੰ ਬਚਾ ਲਿਆ ਹੈ। ਅਜ ਤਕ ਚੌਦਾਂ ਲੋਕਾਂ ਵਿਚ ਤੇਰੇ ਵਰਗੀ ਕੋਈ ਇਸਤਰੀ ਨਹੀਂ ਹੋਈ ਹੈ।੩੨। ਹੇ ਰਾਣੀ! ਤੂੰ ਧੰਨ ਹੈਂ, ਤੂੰ ਵੈਰੀ ਨੂੰ ਮਾਰ ਕੇ (ਫਿਰ) ਵੈਰੀ-ਨਾਇਕ ਨੂੰ ਵੀ ਮਾਰ ਦਿੱਤਾ। ਤੂੰ ਮੈਨੂੰ ਰਣ ਵਿਚੋਂ ਚੁਕ ਕੇ ਮਾਨੋ ਨਵਾਂ ਜਨਮ ਦਿੱਤਾ ਹੋਵੇ।੩੩।

ਚੌਪਈ

ਸੁਨੁ ਰਾਨੀ ਤੈ ਮੋਹਿ ਜਿਯਾਰੋ। ਅਬ ਚੇਰੋ ਮੈ ਭਯੋ ਤਿਹਾਰੋ।
ਅਬ ਯੋ ਬਸੀ ਮੋਰ ਮਨ ਮਾਹੀ। ਤੋ ਸਮ ਔਰ ਤ੍ਰਿਯਾ ਕਹੂੰ ਨਾਹੀ। ੩੪। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਈਸਵੇਂ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨੮। ੨੫੨੩। ਅਫ਼ਜ਼ੀ।

ਦੋਹਰਾ

ਰਾਵੀ ਨਦਿ ਊਪਰ ਬਸੈ ਨਾਰਿ ਸਾਹਿਬਾ ਨਾਮ।
ਮਿਰਜਾ ਕੇ ਸੰਗ ਦੋਸਤੀ ਕਰਤ ਆਠਹੂੰ ਜਾਮ। ੧।

ਚੌਪਈ

ਤਾ ਕੋ ਦੂਲਹ ਬ੍ਰਯਾਹਨ ਆਯੋ। ਯਹ ਮਿਰਜਾ ਚਿਤ ਚਿੰਤ ਬਢਾਯੋ।
ਯਾ ਕੋ ਜਤਨ ਕੌਨ ਸੋ ਕੀਜੈ। ਯਾ ਤੇ ਯਹ ਅਬਲਾ ਹਰਿ ਲੀਜੈ। ੨।

ਤ੍ਰਿਯਾ ਹੂੰ ਕੇ ਜਿਯ ਮੈ ਯੋ ਆਈ। ਪ੍ਰਯਾਰੋ ਮਿਤ੍ਰ ਨ ਛੋਰਿਯੋ ਜਾਈ।
ਯਾ ਕੋ ਬ੍ਰਯਾਹਿ ਕਹਾ ਮੈ ਕਰਿਹੋ। ਯਾਹੀ ਸੋ ਜੀਹੋ ਕੈ ਮਰਿਹੋ। ੩।

ਮੀਤ ਭੋਗ ਤੁਮਰੇ ਮੈ ਰਸੀ। ਪਤਿ ਤ੍ਰਿਯਾ ਭਾਵ ਜਾਨਿ ਗ੍ਰਿਹ ਬਸੀ।
ਮੇਰੇ ਚਿਤ ਚੇਰਿ ਤੈ ਲੀਨੋ। ਤਾ ਤੇ ਜਾਤ ਬ੍ਰਯਾਹ ਨਹਿ ਕੀਨੋ। ੪।

ਦੋਹਰਾ

ਸਾਚ ਕਹਤ ਜਿਯ ਕੀ ਤੁਮੈ ਸੁਨਿਹੋ ਮੀਤ ਬਨਾਇ।
ਮੁਖ ਮਾਂਗੇ ਬਰੁ ਦੇਤ ਨਹਿ ਘੋਲ ਘੁਮਾਈ ਮਾਇ। ੫।

ਚੌਪਈ

ਅਬ ਮੁਹਿ ਮੀਤ ਕਹੋ ਕਾ ਕਰੋ। ਤੋਹਿ ਛਾਡਿ ਵਾ ਕੋ ਨਹਿ ਬਰੋ।
ਮੋ ਕਹੁ ਬਾਜ ਪ੍ਰਿਸਟਿ ਪਰ ਡਾਰੋ। ਆਪਨ ਲੈਕਰਿ ਸੰਗ ਸਿਧਾਰੋ। ੬।

ਦੋਹਰਾ

ਜਬ ਲੋ ਹਮਰੇ ਧਾਮ ਨਹਿ ਗਏ ਬਰਾਤੀ ਆਇ।
ਤਬ ਲੋ ਮੁਹਿ ਤੈ ਬਾਜ ਪੈ ਡਾਰਿ ਲਿਜਾਇ ਤੁ ਜਾਇ। ੭।

ਸਵੈਯਾ

ਤੇਰੇ ਹੀ ਸੰਗ ਬਿਰਾਜ ਹੋ ਮੀਤ ਮੈ ਔਰ ਕਰੋਗੀ ਕਹਾ ਪਤਿ ਕੈ ਕੈ।
ਤੋਹੁ ਕੋ ਆਜੁ ਬਰੋ ਨ ਟਰੋ ਮਰਿਹੋ ਨਹਿ ਹਾਲ ਹਲਾਹਲ ਧੈ ਕੈ।
ਨੇਹੁ ਬਢਾਇ ਸੁ ਕੇਲ ਕਮਾਇ ਸੁ ਦੇਤ ਤਿਨੈ ਅਪਨੀ ਤ੍ਰਿਯਾ ਕੈ ਕੈ।
ਵੈ ਦਿਨ ਭੂਲਿ ਗਏ ਤੁਮ ਕੋ ਜਿਯ ਹੋ ਕੈਸੇ ਲਾਲਨ ਲਾਜ ਲਜੈ ਕੈ। ੮।

ਚੌਪਈ

ਹੇ ਰਾਣੀ! ਸੁਣ, ਤੂੰ ਮੈਨੂੰ ਜੀਵਨ-ਦਾਨ ਦਿੱਤਾ ਹੈ। ਹੁਣ ਮੈਂ ਤੇਰਾ ਦਾਸ ਹੋ ਗਿਆ ਹਾਂ।
ਹੁਣ ਮੇਰੇ ਮਨ ਵਿਚ ਇਹ ਗੱਲ ਸਮਾ ਗਈ ਹੈ ਕਿ ਤੇਰੇ ਵਰਗੀ ਹੋਰ ਕੋਈ ਇਸਤਰੀ ਨਹੀਂ
ਹੈ।੩੪।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਦੇ ਸੰਵਾਦ ਦੇ ੧੨੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੨੮। ੨੫੨੩। ਚਲਦਾ।

ਦੋਹਰਾ

ਰਾਵੀ ਨਦੀ ਦੇ ਕੰਢੇ ਸਾਹਿਬਾਂ ਨਾਂ ਦੀ ਇਕ ਇਸਤਰੀ ਵਸਦੀ ਸੀ, ਜੋ ਮਿਰਜ਼ੇ ਨਾਲ
ਅੱਠੇ ਪਹਿਰ ਪਿਆਰ ਪਾਲਦੀ ਸੀ।੧।

ਚੌਪਈ

ਉਸ (ਸਾਹਿਬਾਂ) ਦਾ ਦੂਲਾ ਉਸ ਨੂੰ ਵਿਆਹੁਣ ਲਈ ਆਇਆ। ਇਸ ਨਾਲ ਮਿਰਜ਼ੇ ਦੇ
ਚਿਤ ਵਿਚ ਚਿੰਤਾ ਵਧਣ ਲਗੀ। ਇਸ ਲਈ ਕਿਹੜਾ ਯਤਨ ਕੀਤਾ ਜਾਏ ਜਿਸ ਕਰ ਕੇ
ਇਸ ਇਸਤਰੀ ਨੂੰ ਕਢ ਕੇ ਲੈ ਜਾਇਆ ਜਾਏ।੨।

ਇਸਤਰੀ ਦੇ ਮਨ ਵਿਚ ਵੀ ਇਹ (ਗੱਲ) ਆਈ ਕਿ ਪਿਆਰੇ ਮਿਤਰ ਨੂੰ ਛਡਿਆ
ਨਹੀਂ ਜਾ ਸਕਦਾ। ਇਸ (ਮੰਗੇਤਰ) ਨਾਲ ਵਿਆਹ ਕਰ ਕੇ ਮੈਂ ਕੀ ਕਰਾਂਗੀ, (ਮੈਂ ਤਾਂ) ਮਿਰਜ਼ੇ
ਨਾਲ ਹੀ ਜੀਆਂਗੀ ਅਤੇ ਮਰਾਂਗੀ।੩।

(ਸਾਹਿਬਾਂ ਮਿਰਜ਼ੇ ਨੂੰ ਚਿੱਠੀ ਲਿਖਦੀ ਹੈ) ਹੇ ਮਿਤਰ! (ਮੈਂ) ਤੇਰੇ ਸੰਯੋਗ ਵਿਚ ਰਚ ਮਿਚ
ਚੁਕੀ ਹਾਂ। (ਮੈਂ) ਪਤੀ ਪਤਨੀ ਭਾਵ ਨਾਲ ਹੀ ਘਰ ਵਿਚ ਵਸੀ ਹੋਈ ਹਾਂ। ਤੂੰ ਮੇਰਾ ਚਿਤ
ਚੁਰਾ ਲਿਆ ਹੈ। ਇਸ ਲਈ (ਮੈਂ ਕਿਸੇ ਹੋਰ ਨਾਲ) ਵਿਆਹ ਨਹੀਂ ਕਰ ਸਕਦੀ।੪।

ਦੋਹਰਾ

ਹੇ ਮੇਰੇ ਮਿਤਰ! (ਮੈਂ) ਤੈਨੂੰ ਆਪਣੇ ਮਨ ਦੀ ਸੱਚੀ ਗੱਲ ਕਹਿੰਦੀ ਹਾਂ, ਚੰਗੀ ਤਰ੍ਹਾਂ ਸੁਣ
ਲਵੇ। ਮੈਂ ਆਪਣੀ ਮਾਂ ਤੋਂ ਵਾਰਨੇ ਜਾਂਦੀ ਹਾਂ, ਪਰ ਉਹ ਮੈਨੂੰ ਮਨ ਚਾਹਿਆ ਵਰ ਨਹੀਂ
ਦਿੰਦੀ।੫।

ਚੌਪਈ

ਹੇ ਮਿਤਰ! ਹੁਣ ਮੈਨੂੰ ਦਸੋ, ਕੀ ਕਰਾਂ। ਤੈਨੂੰ ਛੱਡ ਕੇ ਉਸ ਨਾਲ ਵਿਆਹ ਨਹੀਂ
ਕਰਾਂਗੀ। ਮੈਨੂੰ ਘੋੜੇ ਦੀ ਪਿਠ ਉਤੇ ਚੜ੍ਹਾਓ ਅਤੇ ਆਪਣੇ ਨਾਲ ਲੈ ਕੇ ਭਜ ਜਾਓ।੬।

ਦੋਹਰਾ

ਜਦ ਤਕ ਬਰਾਤੀ ਸਾਡੇ ਘਰ ਪਹੁੰਚ ਨਹੀਂ ਜਾਂਦੇ, ਤਦ ਤਕ ਤੁਸੀਂ ਮੈਨੂੰ ਘੋੜੇ ਤੇ ਚੜ੍ਹਾ
ਕੇ ਲੈ ਜਾ ਸਕਦੇ ਹੋ ਤਾਂ ਲਓ ਜਾਓ।੭।

ਸਵੈਯਾ

ਹੇ ਮਿਤਰ! (ਮੈਂ) ਤੇਰੇ ਨਾਲ ਸ਼ੋਭਾ ਪਾਵਾਂਗੀ, ਹੋਰ ਪਤੀ ਕਰ ਕੇ ਕੀ ਕਰਾਂਗੀ। (ਮੈਂ)
ਅਜ ਤੈਨੂੰ ਵਿਆਹਾਂਗੀ, ਟਲਾਂਗੀ ਨਹੀਂ, ਨਹੀਂ ਤਾਂ ਜ਼ਹਿਰ ਖਾ ਕੇ ਮਰ ਜਾਵਾਂਗੀ। ਮੇਰੇ ਨਾਲ
ਪਿਆਰ ਕਰ ਕੇ ਅਤੇ ਕੇਲ-ਕ੍ਰੀੜਾ ਕਰ ਕੇ (ਤੁਸੀਂ ਮੈਨੂੰ) ਆਪਣੀ ਇਸਤਰੀ ਕਰ ਕੇ ਹੋਰਾਂ ਨੂੰ
ਦੇ ਰਹੇ ਹੋ। ਤੁਹਾਨੂੰ ਉਹ ਦਿਨ ਕਿਵੇਂ ਭੁਲ ਗਏ ਹਨ। ਮੈਂ ਲਾਜ ਦੀ ਮਾਰੀ ਕਿਵੇਂ ਜੀ
ਸਕਾਂਗੀ।੮।

ਪੀਰੀ ਹੂੰ ਜਾਤ ਘਨੀ ਪਛਤਾਤ ਬਿਯਾਹ ਕੀ ਜੇ ਕੋਊ ਬਾਤ ਸੁਨਾਵੈ।
 ਪਾਨ ਸੋ ਪਾਨ ਮਰੋਰਤ ਮਾਨਿਨਿ ਦਾਂਤਨ ਸੋ ਅੰਗੁਰੀਨ ਚਬਾਵੈ।
 ਨਾਰਿ ਨਵਾਇ ਖਨੈ ਪੁਹਮੀ ਨਖ ਰੇਖ ਲਬੈ ਮਨ ਮੈ ਪਛਤਾਵੈ।
 ਪ੍ਰਯਾਰੀ ਕੋ ਪੀਯ ਰੁਚੈ ਮਿਰਜਾ ਪਰੁ ਬ੍ਰਯਾਹੁ ਕਿਧੋ ਮਨ ਮੈ ਨ ਸੁਹਾਵੈ। ੯।

ਦੋਹਰਾ

ਰੁਚਿਰ ਰਮਨ ਤੁਮਰੈ ਰਚੀ ਐਰ ਸੁਹਾਤ ਨ ਮੋਹਿ।
 ਬ੍ਰਯਾਹਿ ਬਰਾਤੀ ਜਾਇ ਹੈ ਲਾਜ ਨ ਐਹੈ ਤੋਹਿ। ੧੦।

ਸਵੈਯਾ

ਨੈਸਕਿ ਮੋਰਿ ਗਏ ਅਨਤੈ ਨਹਿ ਜਾਨਤ ਪ੍ਰੀਤਮ ਜੀਤ ਰਹੈਗੇ।
 ਪ੍ਰਯਾਰੀ ਹੀ ਪ੍ਰਯਾਰੀ ਪੁਕਾਰਤ ਆਰਤਿ ਬੀਬਨ ਮੈ ਬਹੁ ਬਾਰ ਕਹੈਗੇ।
 ਤੋ ਹਮਰੈ ਇਨ ਕੇ ਦੁਹੂੰ ਬੀਚ ਕਹੈ ਕਿਹ ਭਾਤਿ ਸਨੇਹ ਰਹੈਗੇ।
 ਕੌਨ ਹੀ ਕਾਜ ਸੁ ਜੀਬੋ ਸਖੀ ਜਬ ਪ੍ਰੀਤਿ ਬਧ੍ਯੋ ਨਿਜੁ ਮੀਤ ਦਹੈਗੇ। ੧੧।

ਚੌਪਈ

ਯਹੈ ਮਾਨਨੀ ਮੰਤ੍ਰ ਬਿਚਾਰਿਯੋ। ਬੋਲਿ ਸਖੀ ਪ੍ਰੀਤਿ ਬਚਨ ਉਚਾਰਿਯੋ।
 ਮਿਰਜਾ ਸਾਥ ਜਾਇ ਤੁਮ ਕਹਿਯਹੁ। ਆਜੁ ਆਨਿ ਸਾਹਿਬਾ ਕੋ ਗਹਿਯਹੁ। ੧੨।
 ਜਬ ਵਹ ਆਇ ਬ੍ਰਯਾਹਿ ਕਰਿ ਲੈ ਹੈ। ਤੁਮਰੇ ਡਾਰਿ ਫੂਲ ਸਿਰ ਜੈ ਹੈ।
 ਮੇਰੇ ਗਏ ਕਹੋ ਕਾ ਕਰਿਹੋ। ਉਰ ਮੈ ਮਾਰਿ ਕਟਾਰੀ ਮਰਿਹੋ। ੧੩।

ਦੋਹਰਾ

ਜੋ ਹਮ ਸੈ ਲਾਗੀ ਕਛੁ ਤੁਮਰੀ ਲਗਨਿ ਬਨਾਇ।
 ਤੋ ਮੇ ਕੋ ਲੈ ਜਾਇਯੋ ਆਜ ਨਿਸਾ ਕੋ ਆਇ। ੧੪।

ਅਤਿਲ

ਰੰਗਵਤੀ ਇਹ ਭਾਤਿ ਜਬੈ ਸੁਨਿ ਪਾਇਯੋ।
 ਸਕਲ ਪੁਰਖ ਕੋ ਭੇਸ ਤਬ ਆਪੁ ਬਨਾਇਯੋ।
 ਹੂੰ ਕੈ ਬਾਜ ਅਰੂੜਿ ਤਬੈ ਤਹ ਕੋ ਚਲੀ।
 ਹੋ ਲੀਨੈ ਸਕਲ ਸੁਬੇਸ ਸਖੀ ਬੀਸਕ ਭਲੀ। ੧੫।

ਚੌਪਈ

ਚਲੀ ਸਖੀ ਆਵਤ ਤਹ ਭਈ। ਜਹ ਕਛੁ ਸੁਧਿ ਮਿਰਜਾ ਕੀ ਲਈ।
 ਸਖੀ ਸਹਿਤ ਚਲਿ ਸੀਸ ਝੁਕਾਯੋ। ਤੋਹਿ ਸਾਹਿਬਾ ਬੇਗ ਬੁਲਾਯੋ। ੧੬।
 ਮਿਰਜਾ ਸੁਨਤ ਬਾਤ ਚੜਿ ਧਾਯੋ। ਪਲਕ ਨ ਭਈ ਗਾਵ ਤਹ ਆਯੋ।
 ਯਹ ਸੁਧਿ ਜਬੈ ਸਾਹਿਬਾ ਪਾਈ। ਤੁਰਤੁ ਏਕ ਤਹ ਸਖੀ ਪਠਾਈ। ੧੭।

ਜੇ ਕੋਈ ਵਿਆਹ ਕਰਨ ਦੀ ਗੱਲ ਕਰਦਾ ਹੈ ਤਾਂ ਮੈਂ ਪੀਲੀ ਪੈ ਜਾਂਦੀ ਹਾਂ ਅਤੇ ਬਹੁਤ ਪਛਤਾਉਂਦੀ ਹਾਂ। (ਮੈਂ) ਮਾਣਮਤੀ ਹੱਥ ਨਾਲ ਹੱਥ ਮਰੋੜਦੀ ਹਾਂ ਅਤੇ ਦੰਦਾਂ ਨਾਲ ਉਂਗਲਾਂ ਚਬਾਉਂਦੀ ਹਾਂ। ਗਰਦਨ ਝੁਕਾ ਕੇ ਨਹੁੰਆਂ ਨਾਲ ਧਰਤੀ ਉਤੇ ਲੀਕਾਂ ਪਾਂਦੀ ਹਾਂ ਅਤੇ ਔਂਸੀ ਵੇਖ ਕੇ ਮਨ ਵਿਚ ਪਛਤਾਉਂਦੀ ਹਾਂ। (ਤੁਹਾਡੀ) ਪ੍ਰੇਮਿਕਾ ਨੂੰ ਕੇਵਲ ਮਿਰਜ਼ਾ ਹੀ ਚੰਗਾ ਲਗਦਾ ਹੈ ਅਤੇ ਕਿਸੇ ਹੋਰ ਨਾਲ ਵਿਆਹ ਮਨ ਨੂੰ ਮਾਨੋ ਚੰਗਾ ਨਹੀਂ ਲਗਦਾ।੯।

ਦੋਹਰਾ

(ਮੇਰਾ ਮਨ) ਤੇਰੇ ਵਿਚ ਹੀ ਰੁਚੀ ਰਖਦਾ ਹੈ, ਹੋਰ ਕੋਈ ਮੈਨੂੰ (ਰਤਾ ਜਿੰਨਾ ਵੀ) ਚੰਗਾ ਨਹੀਂ ਲਗਦਾ। ਜੇ ਬਰਾਤੀ ਮੈਨੂੰ ਵਿਆਹ ਕੇ ਲੈ ਜਾਣਗੇ ਤਾਂ ਤੈਨੂੰ ਲਾਜ ਨਹੀਂ ਲਗੇਗੀ।੧੦।

ਸਵੈਯਾ

ਥੋੜੇ ਜਿਨੇ ਸਮੇਂ ਲਈ ਮੇਰੇ ਕਿਤੇ ਹੋਰ (ਵਿਆਹੇ ਹੋਏ) ਚਲੇ ਜਾਣ ਤੇ ਕੀ ਪਤਾ (ਮੇਰਾ) ਪ੍ਰੀਤਮ ਜੀਉਂਦਾ ਰਹੇਗਾ। ਦੁਖੀ ਹੋ ਕੇ ਗਲੀਆਂ ਵਿਚ ਬਹੁਤ ਵਾਰ ਪਿਆਰੀ ਹੀ ਪਿਆਰੀ ਕਹਿੰਦਾ ਫਿਰੇਗਾ। ਫਿਰ ਮੇਰੇ ਅਤੇ ਉਸ ਵਿਚ ਪ੍ਰੇਮ ਭਲਾ ਕਿਵੇਂ ਕਾਇਮ ਰਹੇਗਾ। ਹੇ ਸਖੀ! ਮੈਂ ਕਿਹੜੇ ਕੰਮ ਲਈ (ਇਸ ਸੰਸਾਰ ਵਿਚ) ਜੀਉਂਦੀ ਰਹਾਂਗੀ ਜਦ ਮੇਰਾ ਪ੍ਰੀਤਮ ਪ੍ਰੇਮ ਦਾ ਮਾਰਿਆ ਸੜਦਾ ਹੋਵੇਗਾ।੧੧।

ਚੌਪਈ

ਤਦ (ਉਸ) ਮਾਨਿਨੀ (ਸਾਹਿਬਾਂ ਨੇ) ਮਨ ਵਿਚ ਵਿਚਾਰ ਕੀਤਾ ਅਤੇ ਸਖੀ ਪ੍ਰਤਿ ਬਚਨ ਕਹੇ 'ਤੂੰ ਜਾ ਕੇ ਮਿਰਜ਼ੇ ਨੂੰ ਕਹਿ ਕਿ ਅਜ ਆ ਕੇ ਸਾਹਿਬਾਂ ਨੂੰ ਲੈ ਜਾਏ।੧੨।

ਜਦ ਉਹ ਆ ਕੇ (ਮੈਨੂੰ) ਵਿਆਹ ਲੈਣਗੇ ਅਤੇ ਤੇਰੇ ਸਿਰ ਵਿਚ ਸੁਆਹ ਪਾ ਜਾਣਗੇ। (ਮੇਰੇ) ਜਾਣ ਤੋਂ ਬਾਦ ਦਸੋ ਕੀ ਕਰੋਗੇ। ਹਿਰਦੇ ਵਿਚ ਕਟਾਰ ਮਾਰ ਕੇ ਮਰ ਜਾਓਗੇ।੧੩।

ਦੋਹਰਾ

ਜੇ ਤੇਰੀ ਮੇਰੇ ਨਾਲ ਜ਼ਰਾ ਵੀ ਪ੍ਰੇਮ-ਲਗਨ ਹੈ, ਤਾਂ ਮੈਨੂੰ ਅਜ ਰਾਤੀਂ ਆ ਕੇ ਕਢ ਲੈ ਜਾ'।੧੪।

ਅਭਿਲਾਸ

ਰੰਗਵਤੀ (ਨਾਂ ਦੀ ਸਹੇਲੀ) ਨੇ ਜਦ ਇਸ ਤਰ੍ਹਾਂ (ਸਭ ਕੁਝ) ਸੁਣ ਲਿਆ ਤਾਂ ਆਪਣਾ ਸਾਰਾ ਭੋਜ ਪੁਰਜ਼ ਦਾ ਬਣਾਇਆ। ਉਹ ਘੋੜੇ ਤੇ ਚੜ੍ਹ ਕੇ ਅਤੇ ਵੀਹ ਸੁੰਦਰ ਸਖੀਆਂ ਨੂੰ ਲੈ ਕੇ ਉਥੋਂ ਲਈ ਚਲ ਪਈ।੧੫।

ਚੌਪਈ

ਤਦ ਸਖੀ ਚਲ ਕੇ ਉਥੇ ਆ ਗਈ ਅਤੇ ਮਿਰਜ਼ੇ ਦੀ ਕੁਝ ਖ਼ਬਰ ਲਈ। ਸਖੀਆਂ ਸਮੇਤ (ਸਖੀ ਨੇ) ਚਲ ਕੇ (ਮਿਰਜ਼ੇ ਨੂੰ) ਸਿਰ ਨਿਵਾਇਆ (ਅਤੇ ਕਿਹਾ ਕਿ) ਸਾਹਿਬਾਂ ਨੇ ਤੈਨੂੰ ਜਲਦੀ ਬੁਲਾਇਆ ਹੈ।੧੬।

ਮਿਰਜ਼ਾ ਗੱਲ ਸੁਣਦਿਆਂ ਹੀ ਚਲ ਪਿਆ ਅਤੇ ਇਕ ਪਲਕਾਰੇ ਵਿਚ ਸਾਹਿਬਾਂ ਦੇ ਪਿੰਡ ਆ ਗਿਆ। ਇਹ ਖ਼ਬਰ ਜਦ ਸਾਹਿਬਾਂ ਨੂੰ ਮਿਲੀ ਤਾਂ ਝਟ ਇਕ ਸਖੀ ਉਸ ਪਾਸ ਭੇਜ ਦਿੱਤੀ।੧੭।

ਦੋਹਰਾ

ਸੁਨੋ ਮਿਤ੍ਰ ਬਿਨੁ ਨਿਸਿ ਭਈ ਹ੍ਯਾ ਨ ਪਹੂਚਹੁ ਆਇ।
ਜਿਨ ਕੋਊ ਸੋਧਿ ਪਛਾਨਿ ਕੈ ਤਿਨ ਪ੍ਰਤਿ ਕਹੈ ਨ ਜਾਇ। ੧੮।

ਚੌਪਈ

ਬਹੁਰਿ ਸਖੀ ਤਿਹ ਆਨਿ ਜਤਾਯੋ। ਬੈਠਿ ਬਾਗ ਮੈ ਦਿਵਸ ਬਿਤਾਯੋ।
ਸੂਰਜ ਛਪਿਯੋ ਰੈਨਿ ਜਬ ਭਈ। ਬਾਟ ਗਾਵ ਤਾ ਕੇ ਕੀ ਲਈ। ੧੯।

ਰੈਨਿ ਭਈ ਤਾ ਕੇ ਤਬ ਗਯੋ। ਡਾਰਤ ਬਾਜ ਪ੍ਰਿਸਟਿ ਤਿਹ ਭਯੋ।
ਹਰਿ ਤਾ ਕੇ ਦੇਸੋਰ ਸਿਧਾਰਿਯੋ। ਜੋ ਪਹੁਚਿਯੋ ਤਾ ਕੇ ਸਰ ਮਾਰਿਯੋ। ੨੦।

ਰੈਨਿ ਸਕਲ ਤਾ ਕੇ ਲੈ ਗਯੋ। ਉਤਰਤ ਚੜੇ ਦਿਵਸ ਕੇ ਭਯੋ।
ਥੋ ਸੁ ਕੁਮਾਰ ਅਧਿਕ ਤਨ ਹਾਰਿਯੋ। ਔਰ ਸਾਹਿਬਾ ਸਾਥ ਬਿਹਾਰਿਯੋ। ੨੧।

ਸੁਮਤ ਭਯੋ ਤਹ ਕਛੁ ਸ੍ਵੈ ਰਹਿਯੋ। ਤਬ ਲੋ ਸਭ ਸਮਧਿਨ ਸੁਨਿ ਲਯੋ।
ਚੜੇ ਤੁਰੈ ਸਭ ਸੂਰ ਰਿਸਾਏ। ਬਾਧੇ ਗੋਲ ਤਹਾ ਕਹ ਧਾਏ। ੨੨।

ਤਬ ਸਾਹਿਬਾ ਦ੍ਰਿਗ ਛੋਰਿ ਨਿਹਾਰਾ। ਹੋਰੈ ਚਹੂੰ ਓਰ ਅਸਵਾਰਾ।
ਸੰਗ ਭਾਈ ਦੋਊ ਤਾਹਿ ਨਿਹਾਰੇ। ਕਰੁਣਾ ਬਹੇ ਨੈਨ ਕਜਰਾਰੇ। ੨੩।
ਜੋ ਹਮਰੇ ਪਤਿ ਇਨੇ ਨਿਹਰਿ ਹੈ। ਦੁਹੂੰ ਬਾਨ ਦੁਹੂਅਨੰ ਕਹ ਹਰਿ ਹੈ।
ਤਾ ਤੇ ਕਛੁ ਜਤਨ ਅਬ ਕੀਜੈ। ਜਾ ਤੇ ਰਾਖਿ ਭਾਇਯਨ ਲੀਜੈ। ੨੪।

ਸੇਵਤ ਹੁਤੇ ਮੀਤ ਨ ਜਗਾਯੋ। ਜਾਂਡ ਭਏ ਤਰਕਸ ਅਟਕਾਯੋ।
ਔਰ ਸਸਤ੍ਰ ਲੈ ਕਹੂੰ ਦੁਰਾਏ। ਖੋਜੇ ਹੁਤੇ ਜਾਤ ਨਹਿ ਪਾਏ। ੨੫।

ਤਬ ਲੋ ਆਇ ਸੂਰ ਸਭ ਗਏ। ਮਾਰੋ ਮਾਰ ਪੁਕਾਰਤ ਭਏ।
ਤਬ ਮਿਰਜਾ ਜੂ ਨੈਨ ਉਘਾਰੇ। ਕਹਾ ਗਏ ਹਥਿਯਾਰ ਹਮਾਰੇ। ੨੬।
ਭੋਡੀ ਰਾਂਡ ਕਹਿਯੋ ਕ੍ਯਾ ਕਰਿਯੋ। ਤਰਕਸ ਟਾਂਗਿ ਜਾਂਡ ਪੈ ਧਰਿਯੋ।
ਪਹੁਚੇ ਆਨਿ ਪਖਰਿਯਾ ਭਾਰੇ। ਕਹਾ ਧਰੇ ਤੇ ਸਸਤ੍ਰ ਹਮਾਰੇ। ੨੭।

ਸਸਤ੍ਰਨ ਬਿਨਾ ਕਹੋ ਕਿਹ ਮਾਰੋ। ਕਹੁ ਨਾਰੀ ਕ੍ਯਾ ਮੰਤ੍ਰ ਬਿਚਾਰੋ।
ਸਾਥੀ ਕੋਊ ਸੰਗ ਮੈ ਨਾਹੀ। ਚਿੰਤਾ ਅਧਿਕ ਇਹੈ ਚਿਤ ਮਾਹੀ। ੨੮।

ਹੋਰ ਰਹਿਯੋ ਆਯੁਧ ਨਹਿ ਪਾਏ। ਤਬ ਲਗ ਘੋਰ ਦੁਬਹਿਯਾ ਆਏ।
ਤ੍ਰਿਯ ਕੇ ਬਾਜ ਪ੍ਰਿਸਟਿ ਪਰ ਡਾਰਿਯੋ। ਨਗਰ ਆਪਨੇ ਓਰ ਸਿਧਾਰਿਯੋ। ੨੯।

ਦੋਹਰਾ

ਹੇ ਮਿਤਰ! ਰਾਤ ਪਏ ਬਿਨਾ ਇਥੇ ਨਹੀਂ ਆਉਣਾ। ਕਿਤੇ ਕੋਈ ਤੈਨੂੰ ਲਭ ਕੇ ਅਤੇ ਪਛਾਣ ਕੇ ਉਨ੍ਹਾਂ (ਮਾਪਿਆਂ ਜਾਂ ਬਰਾਤੀਆਂ) ਨੂੰ ਜਾ ਕੇ ਨ ਕਹਿ ਦੇਵੇ।੧੮।

ਚੌਪਈ

ਫਿਰ ਸਖੀ ਨੇ ਆ ਕੇ ਉਸ ਨੂੰ ਸਮਝਾ ਦਿੱਤਾ। ਉਸ ਨੇ ਬਾਗ ਵਿਚ ਬੈਠ ਕੇ ਦਿਨ ਗੁਜ਼ਾਰਿਆ। ਜਦੋਂ ਸੂਰਜ ਡੁਬਿਆ ਅਤੇ ਰਾਤ ਹੋ ਗਈ ਤਾਂ ਉਸ ਸਾਹਿਬਾਂ ਦੇ ਪਿੰਡ ਦਾ ਰਾਹ ਫੜਿਆ।੧੯।

ਰਾਤ ਪਈ, ਤਾਂ ਸਾਹਿਬਾਂ ਕੋਲ ਗਿਆ ਅਤੇ ਉਸ ਨੂੰ ਘੋੜੇ ਦੀ ਪਿਠ ਉਤੇ ਚੜ੍ਹਾ ਲਿਆ। ਉਸ ਨੂੰ ਹਰ ਕੇ ਆਪਣੇ ਦੇਸ ਵਲ ਚਲ ਪਿਆ। ਜੋ ਵੀ (ਪਿਛਾ ਕਰ ਕੇ) ਪਹੁੰਚਿਆ, ਉਸ ਨੂੰ ਤੀਰ ਮਾਰ ਦਿੱਤਾ।੨੦।

(ਉਸ ਨੇ) ਉਸ ਨੂੰ ਲੈ ਜਾ ਕੇ ਸਾਰੀ ਰਾਤ (ਘੋੜੇ ਉਤੇ ਚੜ੍ਹਾਈ ਰਖਿਆ) ਅਤੇ ਦਿਨ ਦੇ ਚੜ੍ਹਨ ਤੇ ਉਤਰਿਆ। ਅਜੇ ਸੋਹਲ ਨੌਜਵਾਨ ਸੀ, ਇਸ ਲਈ ਸ਼ਰੀਰ ਬਹੁਤ ਥਕ ਗਿਆ ਅਤੇ ਸਾਹਿਬਾਂ ਨਾਲ ਵੀ ਪ੍ਰੇਮ ਕਰਨ ਲਗਾ।੨੧।

ਥਕ ਜਾਣ ਕਰ ਕੇ ਕੁਝ ਸੌਂ ਗਿਆ। ਤਦ ਤਕ (ਸਾਹਿਬਾਂ ਦੇ) ਸਾਰੇ ਸੰਬੰਧੀਆਂ ਨੇ ਸੁਣ ਲਿਆ। ਸਾਰੇ ਸੂਰਮੇ ਕ੍ਰੋਧਿਤ ਹੋ ਕੇ ਘੋੜਿਆਂ ਉਤੇ ਚੜ੍ਹ ਪਏ। ਦਲ ਬਣਾ ਕੇ ਉਧਰ ਵਲ ਤੁਰ ਪਏ।੨੨।

ਤਦ ਸਾਹਿਬਾਂ ਨੇ ਅੱਖ ਖੋਲ੍ਹ ਕੇ ਤਕਿਆ ਤਾਂ ਚੌਹਾਂ ਪਾਸੇ ਸਵਾਰ ਵੇਖੇ। ਉਨ੍ਹਾਂ ਨਾਲ ਆਪਣੇ ਦੋ ਭਰਾ ਵੀ ਵੇਖੇ ਅਤੇ ਕਰੁਣਾ ਕਰ ਕੇ ਕਜਲਾਖੀਆਂ ਅੱਖਾਂ ਵਗ ਪਈਆਂ।੨੩।

ਜੇ ਮੇਰਾ ਪਤੀ (ਮਿਰਜ਼ਾ) ਇਨ੍ਹਾਂ (ਦੋਹਾਂ ਭਰਾਵਾਂ) ਨੂੰ ਵੇਖੇਗਾ ਤਾਂ ਦੋ ਬਾਣਾਂ ਨਾਲ ਦੋਹਾਂ ਨੂੰ ਮਾਰ ਦੇਵੇਗਾ। ਇਸ ਲਈ ਕੋਈ ਯਤਨ ਕਰਨਾ ਚਾਹੀਦਾ ਹੈ ਜਿਸ ਤਰ੍ਹਾਂ ਦੋਵੇਂ ਭਰਾ ਬਚਾਏ ਜਾ ਸਕਣ।੨੪।

ਉਸ ਨੇ ਸੁੱਤੇ ਹੋਏ ਮਿਤਰ (ਮਿਰਜ਼ੇ) ਨੂੰ ਨ ਜਗਾਇਆ ਅਤੇ ਜੰਡ ਨਾਲ ਤਰਕਸ (ਭੱਥਾ) ਟੰਗ ਦਿੱਤਾ। ਹੋਰ ਸ਼ਸਤ੍ਰਾਂ ਨੂੰ ਵੀ ਲੈ ਕੇ ਕਿਤੇ ਲੁਕਾ ਦਿੱਤਾ, ਖੋਜਣ ਤੇ ਵੀ ਲਭੇ ਨਹੀਂ ਜਾ ਸਕਦੇ ਸਨ।੨੫।

ਤਦ ਤਕ ਸਾਰੇ ਸੂਰਮੇ ਆ ਗਏ ਅਤੇ ਮਾਰੇ-ਮਾਰੇ ਪੁਕਾਰਨ ਲਗੇ। ਤਦ ਮਿਰਜ਼ੇ ਨੇ ਅੱਖਾਂ ਖੋਲ੍ਹੀਆਂ (ਅਤੇ ਕਹਿਣਾ ਲਗਾ) ਮੇਰੇ ਹਥਿਆਰ ਕਿਥੇ ਗਏ ਹਨ।੨੬।

ਅਤੇ ਕਹਿਣ ਲਗਾ-- ਹੇ ਨੀਚ ਔਰਤ! (ਇਹ ਤੂੰ) ਕੀ ਕੀਤਾ ਹੈ। (ਤੂੰ ਮੇਰਾ) ਤਰਕਸ ਜੰਡ ਨਾਲ ਟੰਗ ਦਿੱਤਾ ਹੈ। ਤਕੜੇ ਘੋੜ-ਸਵਾਰ ਆਣ ਪਹੁੰਚੇ ਹਨ। ਤੂੰ ਮੇਰੇ ਹਥਿਆਰ ਕਿਥੇ ਧਰ ਦਿੱਤੇ ਹਨ।੨੭।

ਹੇ ਇਸਤਰੀ! ਹਥਿਆਰਾਂ ਤੋਂ ਬਿਨਾ (ਮੈਨੂੰ) ਦਸ ਕਿ (ਮੈਂ) ਕਿਵੇਂ ਮਾਰਾਂ ਅਤੇ ਕੀ ਵਿਚਾਰ ਕਰਾਂ। ਮੇਰੇ ਨਾਲ ਮੇਰਾ ਕੋਈ ਸਾਥੀ ਨਹੀਂ ਹੈ। ਇਹੀ (ਮੇਰੇ) ਮਨ ਵਿਚ ਵੱਡੀ ਚਿੰਤਾ ਹੈ।੨੮।

ਲਭ ਥਕਿਆ, (ਪਰ ਕਿਤੇ) ਹਥਿਆਰ ਨਹੀਂ ਮਿਲੇ। ਤਦ ਤਕ ਸਵਾਰਾਂ ਨੇ ਘੇਰਾ ਪਾ ਲਿਆ। (ਉਸ ਦੇ ਭਰਾ ਨੇ) ਇਸਤਰੀ ਨੂੰ ਘੋੜੇ ਦੀ ਪਿਠ ਉਤੇ ਸੁਟਿਆ ਅਤੇ ਆਪਣੇ ਨਗਰ ਵਲ ਚਲ ਪਿਆ।੨੯।

ਬਿਨੁ ਆਯੁਧ ਭਜਿ ਚਲਿਯੋ ਨਿਹਾਰਿਯੋ। ਨਿਰਭੈ ਹੂੰ ਸਭਹੁੰਨ ਬਿਚਾਰਿਯੋ।
ਇਨ ਦੁਹੰਅਨ ਕੋ ਜਾਨ ਨ ਦੈਹੋ। ਯਾ ਕੋ ਮਾਰਿ ਆਜੁ ਹੀ ਲੈਹੈ। ੩੦।

ਕੋਊ ਪਕਰਿ ਸੈਹਥੀ ਧਾਯੋ। ਕਿਨੂੰ ਕਾਢਿ ਕਰ ਖੜਗ ਨਚਾਯੋ।
ਕਿਨੂੰ ਮਾਰਿ ਬਾਨਨ ਕੀ ਕਰੀ। ਪਾਗ ਉਤਰਿ ਮਿਰਜਾ ਕੀ ਪਰੀ। ੩੧।

ਪਾਗ ਉਤਰਿ ਤਾ ਕੀ ਜਬ ਗਈ। ਮੂੰਡੀ ਹੋਤਿ ਨਾਂਗ ਤਿਹ ਭਈ।
ਸੁੰਦਰ ਅਧਿਕ ਕੇਸ ਤਿਹ ਛੂਟੇ। ਜਬ ਹੀ ਸੂਰ ਜੁਧ ਕਹ ਜੁਟੇ। ੩੨।
ਕਿਨੀ ਬਿਸਿਖ ਕਸਿ ਤਾਹਿ ਪ੍ਰਹਾਰਿਯੋ। ਕਿਨਹੂੰ ਖੜਗ ਕਾਢਿ ਤਿਹ ਮਾਰਿਯੋ।
ਕਿਨਹੂੰ ਵਾਰਿ ਗੁਰਜ ਕੋ ਕੀਨੋ। ਖੇਤ ਮਾਰਿ ਮਿਰਜਾ ਕੋ ਲੀਨੋ। ੩੩।
ਪ੍ਰਿਥਮ ਨਾਸ ਮਿਰਜਾ ਕੋ ਕਰਿਯੋ। ਬਹੁਰੋ ਜਾਇ ਸਾਹਿਬਹਿ ਧਰਿਯੋ।
ਬੈਠੇ ਤਿਸੀ ਬਿਰਛ ਤਰ ਆਈ। ਜਹ ਤਿਨ ਦੁਹੰਅਨ ਰੈਨਿ ਬਿਤਾਈ। ੩੪।

ਦੋਹਰਾ

ਕਮਰ ਭਰਾਤ ਕੇ ਕੀ ਤੁਰਤੁ ਜਮਧਰ ਲਈ ਨਿਕਾਰਿ।
ਕਿਯੋ ਪਯਾਨੋ ਮੀਤ ਪਹਿ ਉਦਰ ਕਟਾਰੀ ਮਾਰ। ੩੫।

ਚੌਪਈ

ਪ੍ਰਥਮ ਮੀਤ ਤਹ ਤੇ ਨਿਕਰਾਯੋ। ਬਹੁਰਿ ਬਿਰਛ ਤਰ ਆਨਿ ਸੁਵਾਯੋ।
ਭ੍ਰਾਤਨ ਮੋਹ ਬਹੁਰਿ ਲਖਿ ਕਿਯੋ। ਸਸਤ੍ਰਨ ਟਾਂਗਿ ਜਾਂਡ ਪਰ ਦਿਯੋ। ੩੬।

ਪ੍ਰਥਮੈ ਰੂਪ ਹੋਰਿ ਤਿਹ ਬਿਗਸੀ। ਨਿਜੁ ਪਤਿ ਕੈ ਤਾ ਕੋ ਲੈ ਨਿਕਸੀ।
ਭ੍ਰਾਤਿਨ ਹੋਰਿ ਮੋਹ ਮਨ ਆਯੋ। ਨਿਜੁ ਪ੍ਰੀਤਮ ਕੋ ਨਾਸ ਕਰਾਯੋ। ੩੭।

ਵਹ ਤ੍ਰਿਯ ਪੀਰ ਪਿਯਾ ਕੇ ਬਰੀ। ਆਪਹੁ ਮਾਰਿ ਕਟਾਰੀ ਮਰੀ।
ਜੋ ਤ੍ਰਿਯ ਚਰਿਤ ਚਹੈ ਸੁ ਬਨਾਵੈ। ਦੇਵ ਅਦੇਵ ਭੇਵ ਨਹਿ ਪਾਵੈ। ੩੮।

ਦੋਹਰਾ

ਪ੍ਰਥਮ ਤਹਾ ਤੇ ਕਾਢਿ ਕੈ ਪੁਨਿ ਨਿਜੁ ਮੀਤ ਹਨਾਇ।
ਪੁਨਿ ਜਮਧਰ ਉਚ ਹਨਿ ਮਰੀ ਭ੍ਰਾਤ ਮੋਹ ਕੇ ਭਾਇ। ੩੯।
ਭੂਤ ਭਵਿਖ ਭਵਾਨ ਮੈ ਸੁਨਿਯਤ ਸਦਾ ਬਨਾਇ।
ਚਤੁਰਿ ਚਰਿਤ੍ਰਨ ਕੋ ਸਦਾ ਭੇਵ ਨ ਪਾਯੋ ਜਾਇ। ੪੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੨੯। ੨੫੬੩। ਅਫਸ੍ਰੀ।

ਬਿਨਾ ਹਥਿਆਰਾਂ ਦੇ ਮਿਰਜ਼ੇ ਨੂੰ ਭਜਿਆ ਜਾਂਦਾ (ਸਾਰਿਆ ਨੇ) ਵੇਖਿਆ। ਸਭ ਨੇ ਨਿਰਭੈ ਹੋ ਕੇ ਵਿਚਾਰਿਆ। ਇਨ੍ਹਾਂ ਦੋਹਾਂ ਨੂੰ ਅਜ ਜਾਣ ਨਹੀਂ ਦੇਣਾ। ਇਨ੍ਹਾਂ ਨੂੰ ਅਜ ਹੀ ਮਾਰ ਲਵਾਂਗੇ।੩੦।

ਕੋਈ ਸੈਹੰਬੀ ਲੈ ਕੇ ਪਿਛੇ ਲਗਿਆ। ਕਿਸੇ ਨੇ ਤਲਵਾਰ ਖਿਚ ਕੇ ਘੁੰਮਾਈ। ਕਿਸੇ ਨੇ ਤੀਰਾਂ ਦੀ ਮਾਰ ਕੀਤੀ। (ਇਸ ਤਰ੍ਹਾਂ) ਮਿਰਜ਼ੇ ਦੀ ਪਗ ਉਤਰ ਕੇ ਡਿਗ ਪਈ।੩੧।

ਜਦ ਉਸ ਦੀ ਪਗੜੀ ਉਤਰ ਗਈ ਤਾਂ ਉਸ ਦਾ ਸਿਰ ਨੰਗਾ ਹੋ ਗਿਆ। ਜਦੋਂ ਉਸ ਨਾਲ ਸੂਰਮੇ ਯੁੱਧ ਕਰਨ ਲਈ ਜੁਟੇ ਤਾਂ ਉਸ ਦੇ ਬਹੁਤ ਸੁੰਦਰ ਵਾਲ ਖਿਲਰ ਗਏ।੩੨।

ਕਿਸੇ ਨੇ (ਉਸ ਨੂੰ) ਬਾਣ ਕਸ ਕੇ ਮਾਰਿਆ। ਕਿਸੇ ਨੇ ਖੜਗ ਕਢ ਕੇ ਉਸ ਨੂੰ ਮਾਰੀ। ਕਿਸੇ ਨੇ ਗੁਰਜ ਦਾ ਵਾਰ ਕੀਤਾ। ਮਿਰਜ਼ੇ ਨੂੰ ਰਣ ਖੇਤਰ ਵਿਚ ਹੀ ਮਾਰ ਦਿੱਤਾ।੩੩।

ਪਹਿਲਾਂ ਮਿਰਜ਼ੇ ਨੂੰ ਮਾਰਿਆ। ਫਿਰ ਜਾ ਕੇ ਸਾਹਿਬਾਂ ਨੂੰ ਧਰ ਲਿਆ। ਉਹ ਉਸ ਬ੍ਰਿਛ ਹੇਠਾਂ ਆ ਬੈਠੇ ਜਿਥੇ ਉਨ੍ਹਾਂ ਦੋਹਾਂ ਨੇ ਰਾਤ ਬਤੀਤ ਕੀਤੀ ਸੀ।੩੪।

ਦੌਹਰਾ

ਤਦ (ਉਸ ਨੇ) ਆਪਣੇ ਭਰਾ ਦੇ ਕਮਰਕੱਸੇ ਵਿਚੋਂ ਕਟਾਰ ਕਢ ਲਈ। ਆਪਣੇ ਪੇਟ ਵਿਚ ਮਾਰ ਕੇ ਯਾਰ ਦੇ ਪਾਸ ਚਲੀ ਗਈ।੩੫।

ਚੌਪਈ

ਪਹਿਲਾਂ ਉਥੋਂ (ਉਸ ਨੂੰ) ਮਿਤਰ ਨੂੰ ਕਢਿਆ। ਫਿਰ ਬ੍ਰਿਛ ਦੇ ਹੇਠਾਂ ਆਣ ਸਵਾਇਆ। ਫਿਰ ਭਰਾਵਾਂ ਨੂੰ ਵੇਖ ਕੇ (ਉਨ੍ਹਾਂ ਦੇ) ਮੋਹ ਵਿਚ ਪੈ ਗਈ ਅਤੇ ਸ਼ਸਤ੍ਰਾਂ ਨੂੰ ਜੰਡ ਉਤੇ ਟੰਗ ਦਿੱਤਾ।੩੬।

ਪਹਿਲਾਂ (ਮਿਰਜ਼ੇ ਦਾ) ਰੂਪ ਵੇਖ ਕੇ ਆਨੰਦਿਤ ਹੋਈ ਅਤੇ ਉਸ ਨੂੰ ਆਪਣਾ ਪਤੀ ਬਣਾ ਕੇ ਨਿਕਲ ਆਈ। ਭਰਾਵਾਂ ਨੂੰ ਵੇਖ ਕੇ ਮਨ ਵਿਚ ਮੋਹ ਜਾਗ ਪਿਆ। ਆਪਣੇ ਪ੍ਰੀਤਮ ਦਾ ਨਾਸ਼ ਕਰਵਾ ਦਿੱਤਾ।੩੭।

(ਪਹਿਲਾਂ) ਉਹ ਇਸਤਰੀ ਪ੍ਰੀਤਮ ਦੇ ਵਿਯੋਗ ਦੀ ਪੀੜ ਵਿਚ ਸੜੀ ਅਤੇ ਆਪ ਕਟਾਰ ਮਾਰ ਕੇ ਮਰ ਗਈ। ਇਸਤਰੀ ਜਿਸ ਤਰ੍ਹਾਂ ਚਾਹੇ ਚਰਿਤ੍ਰ ਬਣਾ ਲੈਂਦੀ ਹੈ। ਦੇਵਤੇ ਤੇ ਦੈਂਤ (ਇਸ ਦਾ) ਭੇਦ ਨਹੀਂ ਪਾ ਸਕਦੇ ਹਨ।੩੮।

ਦੌਹਰਾ

ਪਹਿਲਾਂ ਉਥੋਂ ਕਢ ਕੇ ਫਿਰ ਆਪਣੇ ਮਿਤਰ ਨੂੰ ਮਰਵਾਇਆ। ਫਿਰ ਭਰਾਵਾਂ ਦੇ ਮੋਹ ਕਾਰਨ (ਆਪ) ਛਾਤੀ ਵਿਚ ਕਟਾਰ ਮਾਰ ਕੇ ਮਰ ਗਈ।੩੯। ਭੂਤ, ਭਵਿਖਤ ਅਤੇ ਵਰਤਮਾਨ ਵਿਚ ਇਹ ਗੱਲਾਂ ਸੁਣੀਆਂ ਜਾਂਦੀਆਂ ਰਹਿਣਗੀਆਂ ਕਿ ਚਤੁਰ ਇਸਤਰੀ ਦੇ ਚਰਿਤ੍ਰਾਂ ਦਾ ਭੇਦ ਕਿਸੇ ਤੋਂ ਵੀ ਪਾਇਆ ਨਹੀਂ ਜਾ ਸਕਦਾ।੪੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਦੇ ਸੰਵਾਦ ਦੇ ੧੨੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੨੯। ੨੫੬੩। ਚਲਦਾ।

ਚੌਪਈ

ਸੁਮਤਿ ਕੁਅਰਿ ਰਾਨੀ ਇਕ ਸੁਨੀ। ਬੇਦ ਪੁਰਾਨ ਬਿਖੈ ਅਤਿ ਗੁਨੀ।
ਸਿਵ ਕੀ ਅਧਿਕ ਉਪਾਸਕ ਰਹੈ। ਹਰ ਹਰ ਸਦਾ ਬਕਤ੍ਰ ਤੇ ਕਹੈ। ੧।

ਬਿਸਨ ਸਿਖਯ ਰਾਜਾ ਜੂ ਰਹਈ। ਹਰਿ ਹਰਿ ਸਦਾ ਬਕਤ੍ਰ ਤੇ ਕਹਈ।
ਸਿਵ ਕੋ ਨੈਕ ਨ ਮਨ ਮੈ ਲਯਾਵੈ। ਸਦਾ ਕ੍ਰਿਸਨ ਦੇ ਗੀਤਨ ਗਾਵੈ। ੨।

ਰਾਨੀ ਸੋ ਇਹ ਭਾਤਿ ਉਚਾਰੈ। ਤੈ ਸਿਵ ਸਿਵ ਕਾਹੇ ਕੋ ਬਿਚਾਰੈ।
ਚਮਤਕਾਰ ਯਾ ਮੈ ਕਛੁ ਨਾਹੀ। ਯੋ ਆਵਤ ਮੇਰੇ ਮਨ ਮਾਹੀ। ੩।
ਚਮਤਕਾਰ ਸਿਵ ਤੁਮੈ ਬਤਾਊ। ਤੇ ਤੁਮ ਕੋ ਇਹ ਮਾਰਗ ਲਯਾਊ।
ਤੈ ਸਿਵ ਕੋ ਕਛੁ ਚਰਿਤ ਨ ਜਾਨੋ। ਧਨ ਪ੍ਰਸਾਦ ਤੇ ਭਯੋ ਦਿਵਾਨੋ। ੪।

ਛਪੈ ਛੰਦ

ਪ੍ਰਥਮ ਤ੍ਰਿਪੁਰ ਕੋ ਘਾਇ ਰੁਦ੍ਰ ਤ੍ਰਿਪੁਰਾਰਿ ਕਹਾਯੋ।
ਗੰਗ ਜਟਨ ਮੈ ਧਾਰਿ ਗੰਗਧਰ ਨਾਮ ਸੁਹਾਯੋ।
ਜਟਾ ਜੂਟ ਕੋ ਧਾਰਿ ਜਟੀ ਨਾਮਾ ਸਦ ਸੋਹੈ।
ਖਗ ਮ੍ਰਿਗ ਜਛ ਭੁਜੰਗ ਅਸੁਰ ਸੁਰ ਨਰ ਮੁਨਿ ਮੋਹੈ।
ਕਰੀ ਪਾਰਬਤੀ ਨਾਰਿ ਪਾਰਬਤੀਸ੍ਵਰ ਸਭ ਜਾਨੈ।
ਕਹਾ ਮੂੜ ਤੈ ਰਾਵ ਭੇਦ ਤਾ ਕੋ ਪਹਿਚਾਨੈ। ੫।

ਦੋਹਰਾ

ਚਮਤਕਾਰ ਤੇ ਕੋ ਤੁਰਤੁ ਪ੍ਰਥਮੈ ਦੇਉ ਦਿਖਾਇ।
ਬਹੁਰਿ ਸਿਖਯ ਸਿਵ ਕੋ ਕਰੋ ਯਾ ਮਾਰਗ ਮੈ ਲਯਾਇ। ੬।

ਚੌਪਈ

ਸੋਇ ਗਯੋ ਤਬ ਪਤਿਹਿ ਨਿਹਾਰਿਯੋ। ਤੁਰਤ ਖਾਟ ਤੇ ਪਕਰਿ ਪਛਾਰਿਯੋ।
ਸਿਵ ਸਿਵ ਸਿਵ ਆਪਨ ਤਬ ਕੀਨੋ। ਕਛੁ ਰਾਵ ਯਹ ਭੇਦ ਨ ਚੀਨੋ। ੭।

ਕਿਨ ਪੈ ਕੈ ਮੇ ਕੋ ਪਟਕਾਯੋ। ਰਾਨੀ ਮੈ ਯਹ ਕਛੁ ਨ ਪਾਯੋ।
ਸਕਲ ਬ੍ਰਿਥਾ ਤੁਮ ਹਮੈ ਸੁਨਾਵੋ। ਹਮਰੇ ਚਿਤ ਕੋ ਤਾਪ ਮਿਟਾਵੋ। ੮।

ਕਛੁ ਰੁਦ੍ਰ ਤੁਮ ਬਚਨ ਉਚਾਰੋ। ਤਬ ਉਪਰ ਸਿਵ ਕੁਪਿਯੋ ਤਿਹਾਰੋ।
ਚਮਤਕਾਰ ਯਹ ਤੁਮੈ ਦਿਖਾਯੋ। ਪਟਕਿ ਖਾਟ ਤੇ ਭੂਮਿ ਗਿਰਾਯੋ। ੯।

ਸੁਨਤ ਬਚਨ ਮੂਰਖ ਅਤਿ ਡਰਿਯੋ। ਤਾ ਤ੍ਰਿਯ ਕੋ ਪਾਇਨ ਉਠਿ ਪਰਿਯੋ।
ਬਿਸਨ ਜਾਪ ਅਬ ਤੇ ਮੈ ਤ੍ਰਯਾਗਿਯੋ। ਸਿਵ ਜੂ ਕੇ ਪਾਇਨ ਸੋ ਲਾਗਿਯੋ। ੧੦।

ਚੌਪਈ

ਸੁਮਤਿ ਕੁਅਰਿ ਨਾਂ ਦੀ ਇਕ ਰਾਣੀ ਸੁਣੀਂਦੀ ਸੀ। (ਉਹ) ਵੇਦਾਂ ਅਤੇ ਪੁਰਾਣਾਂ ਵਿਚ ਬਹੁਤ ਗੁੜੀ ਹੋਈ ਸੀ। (ਉਹ) ਸ਼ਿਵ ਦੀ ਬਹੁਤ ਉਪਾਸ਼ਕ ਸੀ। ਮੂੰਹੋਂ ਸਦਾ 'ਹਰ-ਹਰ' ਕਹਿੰਦੀ ਰਹਿੰਦੀ ਸੀ।੧।

ਰਾਜਾ ਵਿਸ਼ਨੂ ਦਾ ਉਪਾਸ਼ਕ ਸੀ। ਮੂੰਹ ਤੋਂ ਸਦਾ 'ਹਰਿ-ਹਰਿ' ਕਹਿੰਦਾ ਰਹਿੰਦਾ ਸੀ। ਉਹ ਸ਼ਿਵ ਨੂੰ ਮਨ ਵਿਚ ਬਿਲਕੁਲ ਨਹੀਂ ਲਿਆਉਂਦਾ ਸੀ। ਸਦਾ ਕ੍ਰਿਸ਼ਨ (ਵਿਸ਼ਨੂ) ਦੇ ਗੀਤ ਗਾਉਂਦਾ ਹੁੰਦਾ ਸੀ।੨।

ਰਾਣੀ ਨੂੰ (ਉਹ) ਇਸ ਤਰ੍ਹਾਂ ਕਹਿੰਦਾ ਸੀ ਕਿ ਤੂੰ 'ਸ਼ਿਵ ਸ਼ਿਵ' ਦਾ ਜਾਪ ਕਿਉਂ ਕਰਦੀ ਹੈਂ। ਇਸ ਵਿਚ ਕੋਈ ਚਮਤਕਾਰ ਨਹੀਂ ਹੈ। ਮੇਰੇ ਮਨ ਵਿਚ ਇਹ ਗੱਲ ਆਉਂਦੀ ਹੈ।੩।

(ਇਕ ਵਾਰ ਰਾਣੀ ਨੇ ਕਿਹਾ--)) ਜੇ ਮੈਂ ਤੁਹਾਨੂੰ ਸ਼ਿਵ ਦਾ ਚਮਤਕਾਰ ਵਿਖਾਵਾਂ ਤਾਂ ਤੁਹਾਨੂੰ ਇਸ ਧਰਮ ਮਾਰਗ ਉਤੇ ਲੈ ਆਵਾਂ। ਤੁਸੀਂ ਸ਼ਿਵ ਦੇ ਚਰਿਤ੍ਰ ਨੂੰ ਕੁਝ ਨਹੀਂ ਜਾਣਦੇ। ਧਨ ਅਤੇ ਮਹੱਲ ('ਪ੍ਰਸਾਦ') ਕਰ ਕੇ ਦਿਵਾਨੇ ਹੋਏ ਰਹਿੰਦੇ ਹੋ।੪।

ਛੰਦ

ਪਹਿਲਾਂ ਤ੍ਰਿਪੁਰ (ਦੈਤ) ਨੂੰ ਮਾਰ ਕੇ ਰੁਦ੍ਰ 'ਤ੍ਰਿਪੁਰਾਰਿ' ਅਖਵਾਇਆ। ਗੰਗਾ ਨੂੰ ਜਟਾਵਾਂ ਵਿਚ ਧਾਰਨ ਕਰ ਕੇ 'ਗੰਗਧਰ' ਨਾਮ ਨਾਲ ਸੁਸ਼ੋਭਿਤ ਹੋਇਆ। ਜਟਾਵਾਂ ਦਾ ਜੂੜਾ ਧਾਰਨ ਕਰ ਕੇ ਸਦਾ 'ਜਟੀ' ਨਾਂ ਨਾਲ ਪ੍ਰਸਿੱਧ ਹੋਇਆ। ਪੰਛੀਆਂ, ਪਸ਼ੂਆਂ, ਯਕਸ਼ਾਂ, ਭੁਜੰਗਾਂ, ਦੈਤਾਂ, ਦੇਵਤਿਆਂ, ਮਨੁੱਖਾਂ ਅਤੇ ਮੁਨੀਆਂ (ਦੇ ਮਨ) ਨੂੰ ਮੋਹਦਾ ਹੈ। ਪਾਰਬਤੀ ਨਾਲ ਵਿਆਹ ਕਰਨ ਕਰ ਕੇ ਸਾਰੇ ਪਾਰਬਤੀਸ਼੍ਵਰ ਵਜੋਂ ਜਾਣਦੇ ਹਨ। ਹੇ ਮੂਰਖ ਰਾਜੇ! ਤੂੰ ਉਸ ਦਾ ਭੇਦ ਕਿਵੇਂ ਜਾਣ ਸਕਦਾ ਹੈਂ।੫।

ਦੋਹਰਾ

(ਮੈਂ) ਤੁਹਾਨੂੰ ਪਹਿਲਾਂ (ਉਸ ਦਾ) ਚਮਤਕਾਰ ਤੁਰਤ ਵਿਖਾਉਂਦੀ ਹਾਂ। ਫਿਰ ਸ਼ਿਵ ਦਾ ਸੇਵਕ ਕਰ ਕੇ ਇਸ ਮਾਰਗ ਤੇ ਲਿਆਉਂਦੀ ਹਾਂ।੬।

ਚੌਪਈ

ਜਦ ਉਸ ਨੇ ਪਤੀ ਨੂੰ ਸੁਤਾ ਹੋਇਆ ਵੇਖਿਆ, (ਤਾਂ ਉਸ ਨੂੰ) ਮੰਜੇ ਤੋਂ ਪਕੜ ਕੇ ਹੇਠਾਂ ਸੁਟ ਦਿੱਤਾ। (ਉਹ) ਤਦ ਆਪ ਸ਼ਿਵ, ਸ਼ਿਵ, ਸ਼ਿਵ ਕਰਨ ਲਗ ਗਈ, ਪਰ ਰਾਜੇ ਨੇ ਕੁਝ ਵੀ ਭੇਦ ਨ ਸਮਝਿਆ।੭।

ਹੇ ਰਾਣੀ! ਮੈਂ ਇਹ ਕੁਝ ਨਹੀਂ ਸਮਝ ਸਕਿਆ ਕਿ ਕਿਸ ਨੇ ਮੈਨੂੰ ਧੱਕਾ ਦੇ ਕੇ ਪਟਕਾਇਆ ਹੈ। ਇਹ ਸਾਰੀ ਵਿਥਿਆ ਮੈਨੂੰ ਦਸੋ ਅਤੇ ਮੇਰੇ ਚਿਤ ਦਾ ਦੁਖ ਦੂਰ ਕਰੋ।੮।

(ਰਾਣੀ ਨੇ ਉੱਤਰ ਦਿੱਤਾ--)) ਤੁਸੀਂ ਰੁਦ੍ਰ ਪ੍ਰਤਿ ਕੁਝ (ਮਾੜੇ) ਬਚਨ ਉਚਾਰੇ ਹੋਏ ਹਨ। ਤਦ ਹੀ ਸ਼ਿਵ ਤੁਹਾਡੇ ਉਤੇ ਨਾਰਾਜ਼ ਹੋਇਆ ਹੈ। (ਉਸ ਨੇ) ਇਹ ਚਮਤਕਾਰ ਤੁਹਾਨੂੰ ਵਿਖਾਇਆ ਹੈ। ਮੰਜੀ ਤੋਂ ਭੂਮੀ ਉਤੇ ਪਟਕ ਦਿੱਤਾ ਹੈ।੯।

ਇਹ ਬਚਨ ਸੁਣ ਕੇ ਮੂਰਖ ਬਹੁਤ ਡਰ ਗਿਆ। ਉਠ ਕੇ ਉਸ ਇਸਤਰੀ ਦੇ ਪੈਰੀਂ ਪੈ ਗਿਆ। (ਅਤੇ ਕਹਿਣ ਲਗਾ--)) ਮੈਂ ਅਜ ਤੋਂ ਵਿਸ਼ਨੂ ਦਾ ਜਾਪ ਛੱਡ ਦਿੱਤਾ ਹੈ ਅਤੇ ਸ਼ਿਵ ਜੀ ਦੇ ਚਰਨਾਂ ਨਾਲ ਲਗ ਗਿਆ ਹਾਂ।੧੦।

ਚਮਤਕਾਰ ਸਿਵ ਮੋਹਿ ਦਿਖਾਰਿਯੋ। ਤਾ ਤੇ ਚਰਨ ਆਪਨੇ ਡਾਰਿਯੋ।
ਅਬ ਚੇਰੋ ਤਾ ਕੋ ਮੈ ਭਯੋ। ਬਿਸਨ ਜਾਪ ਤਬ ਤੇ ਤਜਿ ਦਯੋ। ੧੧।

ਦੋਹਰਾ

ਪਲਕਾ ਪਰ ਤੇ ਰਾਨਿਯਹਿ ਸੋਤ ਨ੍ਰਿਪਤਿ ਕੋ ਡਾਰਿ।
ਸਿਖਯ ਤੁਰਤੁ ਸਿਵ ਕੋ ਕਿਯੋ ਐਸੋ ਚਰਿਤ ਸੁਧਾਰਿ। ੧੨। ੧।
ਇਤਿ ਸ੍ਰੀ ਚਰਿਤ੍ਰ ਪਖਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ । ੧੩੦। ੨੫੭੫। ਅਫਸ੍ਰੰ।

ਚੌਪਈ

ਪਰਬਤੋਸ ਰਾਜਾ ਇਕ ਭਾਰੋ। ਚੰਦ੍ਰ ਬੰਸ ਚੰਦ੍ਰੋਤ੍ਤ੍ਰਿਯਾਰੋ।
ਭਾਗਸਤੀ ਤਾ ਕੀ ਬਰਨਾਰੀ। ਚੰਦ੍ਰ ਲਈ ਜਾ ਤੇ ਉਜਿਯਾਰੀ। ੧।

ਦੋਹਰਾ

ਸੁਨਾ ਧਾਮ ਤਾ ਕੋ ਬਡੋ ਧੁਜਾ ਰਹੀ ਫਹਰਾਇ।
ਸਾਚ ਸ੍ਵਰਗ ਸੋ ਜਾਨਿਯੋ ਧੌਲਰ ਲਖਯੋ ਨ ਜਾਇ। ੨।

ਚੌਪਈ

ਦੇਬਿਦਤ ਰਾਨਿਯਹਿ ਨਿਹਾਰਿਯੋ। ਜਨੁਕ ਰੂਪ ਕੀ ਰਾਸਿ ਬਿਚਾਰਿਯੋ।
ਪਠੈ ਸਹਚਰੀ ਬੋਲਿ ਸੁ ਲੀਨੋ। ਕਾਮ ਕੋਲ ਤਾ ਸੋ ਅਤਿ ਕੀਨੋ। ੩।
ਬੀਰਦੇਵ ਰਾਜਾ ਸੁਨਿ ਪਾਵਾ। ਕੋਊ ਜਾਰ ਹਮਾਰੇ ਆਵਾ।
ਅਧਿਕ ਕੋਪ ਨ੍ਰਿਪ ਖੜਗ ਉਚਾਯੋ। ਪਲਕ ਨ ਬੀਤੀ ਤਹ ਚਲਿ ਆਯੋ। ੪।
ਭਾਗਵਤੀ ਜਬ ਨ੍ਰਿਪ ਲਖਿ ਲੀਨੋ। ਤਾਹਿ ਚੜਾਇ ਮਹਲ ਪਰ ਦੀਨੋ।
ਟਰਿ ਆਗੇ ਨਿਜੁ ਪਤਿ ਕੋ ਲਿਯੋ। ਬਹੁਤ ਪ੍ਰਕਾਰ ਸਮਾਗਮ ਕਿਯੋ। ੫।

ਦੋਹਰਾ

ਰੂਈ ਸੌ ਸਾਰੋ ਸਦਨ ਏਕ ਤੁਰਤੁ ਭਰਿ ਲੀਨ।
ਆਜ ਚੋਰ ਇਕ ਮੈ ਗਹਿਯੋ ਯੋ ਨ੍ਰਿਪ ਸੌ ਕਹਿ ਦੀਨ। ੬।

ਚੌਪਈ

ਕਹੁ ਤੁ ਤੁਮ ਤਾ ਕੋ ਗਹਿ ਲਯਾਊ। ਆਨਿ ਰਾਵ ਜੂ ਤੁਮੈ ਦਿਖਾਊ।
ਜੋ ਮੁਹਿ ਕਹੋ ਤਾਹਿ ਸੋਊ ਕੀਜੈ। ਡਾਰਿ ਮਹਲ ਉਪਰ ਤੇ ਦੀਜੈ। ੭।

ਸ਼ਿਵ ਨੇ ਮੈਨੂੰ ਚਮਤਕਾਰ ਵਿਖਾਇਆ ਹੈ। ਇਸ ਲਈ ਉਸ ਨੇ ਆਪਣੇ ਚਰਨਾਂ ਵਿਚ ਪਾਇਆ ਹੈ। ਹੁਣ ਮੈਂ ਉਸ ਦਾ ਚੇਲਾ ਹੋ ਗਿਆ ਹਾਂ। ਤਦ ਤੋਂ (ਮੈਂ) ਵਿਸ਼ਨੂੰ ਦਾ ਜਾਪ ਛਡ ਦਿੱਤਾ ਹੈ। ੧੧।

ਦੋਹਰਾ

ਪਲੰਘ ਉਤੇ ਸੁੱਤੇ ਹੋਏ ਰਾਜੇ ਨੂੰ ਰਾਣੀ ਨੇ ਬਲੇ ਸੁਟ ਕੇ ਤੁਰਤ ਸ਼ਿਵ ਦਾ ਸ਼ਿਸ਼ ਬਣਾਇਆ, ਇਸ ਤਰ੍ਹਾਂ ਦਾ ਚਰਿਤ੍ਰ ਕੀਤਾ। ੧੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੩੦। ੨੫੭੫। ਚਲਦਾ।

ਚੌਪਈ

ਇਕ ਵੱਡਾ ਪਰਬਤੋਸ ਰਾਜਾ ਸੀ। (ਉਸ) ਚੰਦ੍ਰਬੰਸੀ ਰਾਜੇ ਦਾ ਪ੍ਰਕਾਸ਼ ਚੰਦ੍ਰਮਾ ਤੋਂ ਵੀ ਜ਼ਿਆਦਾ ਸੀ। ਉਸ ਦੀ ਭਾਗਮਤੀ ਨਾਂ ਦੀ ਇਸਤਰੀ ਸੀ। (ਜੋ ਇਤਨੀ ਸੁੰਦਰ ਸੀ ਕਿ) ਚੰਦ੍ਰਮਾ ਨੇ ਵੀ ਉਸ ਤੋਂ ਜੋਤਿ ਲਈ (ਪ੍ਰਤੀਤ ਹੁੰਦੀ) ਸੀ। ੧।

ਦੋਹਰਾ

ਉਸ ਦਾ ਮਹੱਲ ਬਹੁਤ ਵੱਡਾ ਸੁਣੀਂਦਾ ਸੀ ਅਤੇ (ਉਸ ਉਤੇ) ਧੁਜਾ ਲਹਿਰਾਉਂਦੀ ਰਹਿੰਦੀ ਸੀ। ਉਸ ਨੂੰ ਸਚਮੁਚ ਸਵਰਗ ਸਮਝਣਾ ਚਾਹੀਦਾ ਹੈ, (ਉਸ ਨੂੰ) ਮਹੱਲ ਨਹੀਂ ਸੀ ਸਮਝਿਆ ਜਾ ਸਕਦਾ। ੨।

ਚੌਪਈ

(ਇਕ ਵਾਰ) ਰਾਣੀ ਨੇ ਦੇਬਿਦੱਤ ਨੂੰ ਵੇਖਿਆ, ਮਾਨੋ ਉਸ ਨੂੰ ਰੂਪ ਦੀ ਰਾਸ ਵਿਚਾਰਿਆ ਹੋਵੇ। ਸਖੀ ਨੂੰ ਭੇਜ ਕੇ ਉਸ ਨੂੰ ਬੁਲਾ ਲਿਆ ਅਤੇ ਉਸ ਨਾਲ ਬਹੁਤ ਕਾਮ-ਕ੍ਰੀੜਾ ਕੀਤੀ। ੩।

ਬੀਰਦੇਵ ਰਾਜੇ ਨੇ ਸੁਣਿਆ ਕਿ ਸਾਡੇ (ਮਹੱਲ ਵਿਚ) ਕੋਈ ਯਾਰ (ਪ੍ਰੇਮੀ) ਆਇਆ ਹੈ। ਰਾਜੇ ਨੇ ਬਹੁਤ ਕ੍ਰੋਧਿਤ ਹੋ ਕੇ ਤਲਵਾਰ ਚੁਕ ਲਈ ਅਤੇ ਅੱਖ ਦੇ ਪਲਕਾਰੇ ਵਿਚ ਚਲ ਕੇ ਉਥੇ ਆ ਗਿਆ। ੪।

ਭਾਗਵਤੀ ਨੇ ਜਦ ਰਾਜੇ ਨੂੰ ਵੇਖ ਲਿਆ ਤਾਂ ਉਸ (ਯਾਰ) ਨੂੰ ਮਹੱਲ ਉਤੇ ਚੜ੍ਹਾ ਦਿੱਤਾ। ਉਸ ਨੇ ਅਗੇ ਹੋ ਕੇ ਪਤੀ ਦਾ ਸੁਆਗਤ ਕੀਤਾ ਅਤੇ ਬਹੁਤ ਤਰ੍ਹਾਂ ਨਾਲ ਸੰਯੋਗ ਕੀਤਾ। ੫।

ਦੋਹਰਾ

(ਭਾਗਵਤੀ ਨੇ) ਰੂੰ ਨਾਲ ਤੁਰਤ ਇਕ ਸਦਨ (ਘਰ, ਕਮਰਾ) ਭਰ ਲਿਆ ਅਤੇ ਰਾਜੇ ਨੂੰ ਕਹਿ ਦਿੱਤਾ ਕਿ 'ਅਜ ਮੈਂ ਇਕ ਚੋਰ ਪਕੜਿਆ ਹੈ'। ੬।

ਚੌਪਈ

'ਜੇ ਤੁਸੀਂ ਕਹੋ ਤਾਂ ਉਸ ਨੂੰ ਪਕੜ ਲਿਆਵਾਂ। ਹੇ ਰਾਓ ਜੀ! ਲਓ ਆ ਕੇ ਤੁਹਾਨੂੰ ਵਿਖਾਵਾਂ। ਜੇ ਤੁਸੀਂ ਕਹੋ ਉਹੀ ਉਸ ਨਾਲ ਕਰਾਂ (ਜੇ ਕਹੋ ਤਾਂ) ਉਸ ਨੂੰ ਮਹੱਲ ਦੇ ਉਪਰੋਂ (ਹੇਠਾਂ) ਸੁਟ ਦਿਆਂ। ੭।

ਪ੍ਰਥਮ ਨਿਪਹਿ ਇਹ ਭਾਤਿ ਜਤਾਈ। ਬਹੁਰੇ ਬਾਧਿ ਜਾਰ ਕੋ ਲੁਯਾਈ।
ਆਪੁ ਭੋਗ ਜਿਹ ਸਾਥ ਕਮਾਯੋ। ਬਹੁਰਿ ਰਾਵ ਕੋ ਆਨ ਦਿਖਾਯੋ। ੮।

ਰਾਨੀ ਹੇਰਿ ਤਾਹਿ ਰਿਸਿ ਭਰੀ। ਸਖਿਯਨ ਕੋ ਆਗ੍ਯਾ ਯੋ ਕਰੀ।
ਧੌਲਰ ਤੇ ਯਾ ਕੋ ਤੁਮ ਡਾਰੋ। ਆਇਸੁ ਰਾਜਾ ਕੋ ਨ ਨਿਹਾਰੋ। ੯।

ਵੈ ਸਖਿਆ ਤਾ ਕੋ ਲੈ ਗਈ। ਚੀਨਤ ਸਦਨ ਸੁ ਆਗੇ ਭਈ।
ਸਕਲ ਰਾਵ ਕੇ ਸੋਕ ਨਿਵਾਰਿਯੋ। ਰੁੰਈ ਪੈ ਤਾ ਕੋ ਗਹਿ ਡਾਰਿਯੋ। ੧੦।

ਰਾਜੈ ਲਖੀ ਦੁਸਟ ਇਹ ਘਾਯੋ। ਤਿਨ ਤਨਿ ਤਨਿਕ ਖੇਦ ਨਹਿ ਪਾਯੋ।
ਉਠਿ ਤਹ ਤੇ ਨਿਜੁ ਧਾਮ ਸਿਧਾਯੋ। ਇਹ ਚਰਿਤ੍ਰ ਨਿਜੁ ਜਾਰ ਲੰਘਾਯੋ। ੧੧।

ਪੁਨਿ ਰਾਜੇ ਇਹ ਭਾਤਿ ਉਚਾਰਿਯੋ। ਇਹ ਜੋ ਚੋਰ ਧਾਮ ਤੇ ਡਾਰਿਯੋ।
ਮੋਹਿ ਆਨ ਵਹੁ ਮ੍ਰਿਤਕ ਦਿਖੈਯੋ। ਆਗ੍ਯਾ ਮੋਹਿ ਮਾਨਿ ਯਹ ਲੈਯੋ। ੧੨।

ਜੋ ਨਰ ਹੁਯਾ ਤੇ ਮਿਲੈ ਬਗਾਈ। ਟੂਕ ਟੂਕ ਹੈ ਕੈ ਸੇ ਜਾਈ।
ਤਿਲ ਤਿਲ ਭਯੋ ਦ੍ਰਿਸਟਿ ਨਹਿ ਆਵੈ। ਤਾ ਕੋ ਕੋਨ ਖੋਜ ਕਰ ਲੁਯਾਵੈ। ੧੩।

ਤਿਲ ਤਿਲ ਪਾਇ ਅੰਗ ਤਿਹ ਭਏ। ਗੀਧ ਕਾਕ ਆਮਿਖ ਭਖਿ ਗਏ।
ਤਾ ਕੋ ਅੰਗ ਦ੍ਰਿਸਟਿ ਨਹਿ ਆਵੈ। ਕੋਨ ਬਿਯੋ ਤਾ ਕੋ ਲੈ ਆਵੈ। ੧੪।

ਭੁਜੰਗ ਛੰਦ

ਦਿਯੋ ਡਾਰਿ ਜਾ ਕੇ ਮਹਾਰਾਜ ਐਸੇ। ਲਹਿਯੋ ਜਾਇ ਤਾ ਕੋ ਕਛੂ ਅੰਗ ਕੈਸੇ।
ਕਈ ਟੂਕ ਹੈ ਕੈ ਪਰਿਯੋ ਕਹੂੰ ਜਾਈ। ਗਏ ਗੀਧ ਅੰਗ ਕਾਕ ਤਾ ਕੋ ਚਬਾਈ। ੧੫।

ਚੌਪਈ

ਯੋ ਸੁਨਿ ਮੋਨਿ ਨਿਪਤਿ ਮੁਖ ਧਰੀ। ਦ੍ਰਿਸਟਿ ਰਾਜ ਕਾਰਜ ਪਰ ਕਰੀ।
ਰਾਨੀ ਅਪਨੇ ਮੀਤ ਬਚਾਯੋ। ਵਾ ਪਸੁ ਕੋ ਯੋ ਚਰਿਤ੍ਰ ਦਿਖਾਯੋ। ੧੬। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਤੀਹ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੧। ੨੫੯੧। ਅਫਸ੍ਰੀ।*

ਚੌਪਈ

ਏਕ ਪਲਾਊ ਦੇਸ ਸੁਨੀਜੈ। ਮੰਗਲ ਦੇਵ ਸੁ ਰਾਵ ਭਨੀਜੈ।
ਸੁਘਰਿ ਕੁਅਰਿ ਤਾ ਕੀ ਬਰ ਨਾਰੀ। ਜਨੁਕ ਜਗਤ ਕੀ ਜੋਤਿ ਸਵਾਰੀ। ੧।

ਗਰਬੀ ਰਾਇ ਕੁਅਰਿ ਤਿਹ ਲਹਿਯੋ। ਤਾ ਕੀ ਮੈਨ ਦੇਹ ਕੋ ਦਹਿਯੋ।
ਅਮਿਤ ਰੂਪ ਤਾ ਕੋ ਲਖਿ ਅਟਕੀ। ਬਿਸਰਿ ਗਈ ਸਭ ਹੀ ਸੁਧਿ ਘਟ ਕੀ। ੨।

ਪਹਿਲਾਂ ਰਾਜੇ ਨੂੰ ਇਸ ਤਰ੍ਹਾਂ ਕਿਹਾ ਅਤੇ ਫਿਰ ਯਾਰ ਨੂੰ ਬੰਨ੍ਹ ਲਿਆਈ। ਜਿਸ ਨਾਲ (ਉਸ ਨੇ) ਆਪ ਭੋਗ ਕੀਤਾ ਸੀ, (ਉਸ ਨੂੰ) ਫਿਰ ਰਾਜੇ ਨੂੰ ਆਣ ਵਿਖਾਇਆ।੮।

ਰਾਣੀ ਨੇ ਉਸ ਵਲ ਕ੍ਰੋਧ ਨਾਲ ਵੇਖਿਆ ਅਤੇ ਸਖੀਆਂ ਨੂੰ ਇਸ ਤਰ੍ਹਾਂ ਆਗਿਆ ਕੀਤੀ। ਇਸ ਨੂੰ ਮਹੱਲ ਦੇ ਉਪਰੋਂ ਸੁਟ ਦਿਓ ਅਤੇ ਰਾਜੇ ਦੀ ਆਗਿਆ ਨੂੰ ਨ ਵੇਖੋ (ਭਾਵ ਨ ਉਡੀਕੋ)।੯।

ਉਹ ਸਖੀਆਂ ਉਸ ਨੂੰ ਲੈ ਗਈਆਂ। (ਉਹ ਰੂੰ ਵਾਲੇ) ਕਮਰੇ ਨੂੰ ਪਹਿਲਾਂ ਹੀ ਜਾਣਦੀਆਂ ਸਨ। ਉਨ੍ਹਾਂ ਨੇ ਰਾਜੇ ਦੇ ਦੁਖ ਨੂੰ ਦੂਰ ਕੀਤਾ ਅਤੇ ਉਸ ਨੂੰ ਪਕੜ ਕੇ ਰੂੰ ਉਤੇ ਸੁਟ ਦਿੱਤਾ।੧੦।

ਰਾਜੇ ਨੇ ਸਮਝਿਆ ਕਿ ਇਹ ਨੇ ਦੁਸ਼ਟ ਮਾਰ ਦਿੱਤਾ ਹੈ। (ਜਿਸ ਕਰ ਕੇ) ਉਸ ਨੇ ਸ਼ਰੀਰ ਉਤੇ ਜ਼ਰਾ ਜਿੰਨਾ ਵੀ ਦੁਖ ਨਹੀਂ ਪਾਇਆ ਹੈ। (ਉਹ) ਉਥੋਂ ਉਠ ਕੇ ਆਪਣੇ ਘਰ ਆ ਗਿਆ। ਇਸ ਤਰ੍ਹਾਂ ਚਰਿਤ੍ਰ ਕਰ ਕੇ ਆਪਣੇ ਮਿਤਰ ਨੂੰ ਲੰਘਾ ਦਿੱਤਾ।੧੧।

ਫਿਰ ਰਾਜੇ ਨੇ ਇਸ ਤਰ੍ਹਾਂ ਕਿਹਾ ਕਿ ਇਹ ਜੋ ਚੋਰ ਮਹੱਲ ਤੋਂ ਹੇਠਾਂ ਸੁਟਿਆ ਸੀ। ਉਸ ਦੀ ਲਾਸ਼ ਆਣ ਕੇ ਮੈਨੂੰ ਵਿਖਾਓ। ਮੇਰੀ ਇਹ ਆਗਿਆ ਮੰਨ ਲਈ ਜਾਏ।੧੨।

(ਰਾਣੀ ਨੇ ਕਿਹਾ--)) ਜੋ ਵਿਅਕਤੀ ਇਥੋਂ ਹੇਠਾਂ ਵਗਾਇਆ ਗਿਆ ਹੈ, ਉਹ ਟੋਟੇ ਟੋਟੇ ਹੋ ਗਿਆ ਹੋਵੇਗਾ। ਉਹ ਤਾਂ ਚੀਬੜਾ ਚੀਬੜਾ ਹੋ ਗਿਆ ਹੋਵੇਗਾ ਅਤੇ ਨਜ਼ਰ ਨਹੀਂ ਆਉਂਦਾ ਹੋਵੇਗਾ। ਉਸ ਨੂੰ ਕੌਣ ਖੋਜ ਕੇ ਲਿਆਏਗਾ।੧੩।

ਉਸ ਦੇ ਅੰਗ ਚੀਬੜਾ ਚੀਬੜਾ ਹੋ ਗਏ ਹੋਣਗੇ। ਗਿਰਝਾਂ ਅਤੇ ਕਾਂ ਮਾਸ ਖਾ ਗਏ ਹੋਣਗੇ। ਉਸ ਦਾ (ਕੋਈ) ਅੰਗ ਨਜ਼ਰ ਨਹੀਂ ਆਉਂਦਾ। (ਫਿਰ) ਹੋਰ ਕੌਣ ਉਸ ਨੂੰ ਲੈ ਕੇ ਆਵੇਗਾ।੧੪।

ਭੁਜੰਗ ਛੰਦ

ਹੇ ਮਹਾਰਾਜ! ਜਿਸ ਨੂੰ ਇਸ ਤਰ੍ਹਾਂ ਸੁਟਿਆ ਗਿਆ ਹੋਵੇ, ਉਸ ਦਾ ਕੋਈ ਅੰਗ ਭਲਾ ਕਿਵੇਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਹ ਕਈ ਟੋਟੇ ਹੋ ਕੇ ਕਿਤੇ ਜਾ ਡਿਗਿਆ ਹੋਵੇਗਾ। ਉਸ ਨੂੰ ਗਿਰਝਾਂ ਅਤੇ ਕਾਂ ਚਬਾ ਗਏ ਹੋਣਗੇ।੧੫।

ਚੌਪਈ

ਇਹ ਸੁਣ ਕੇ ਰਾਜਾ ਚੁਪ ਕਰ ਗਿਆ ਅਤੇ ਆਪਣੇ ਰਾਜ-ਕਾਜ ਵਲ ਧਿਆਨ ਦਿੱਤਾ। ਰਾਣੀ ਨੇ ਆਪਣਾ ਮਿਤਰ ਬਚਾ ਲਿਆ। ਉਸ ਮੁਰਖ (ਰਾਜੇ) ਨੂੰ ਇਹ ਚਰਿਤ੍ਰ ਵਿਖਾ ਦਿੱਤਾ।੧੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੩੧। ੨੫੯੧। ਚਲਦਾ।

ਚੌਪਈ

ਪਲਾਊ ਨਾਂ ਦਾ ਇਕ ਦੇਸ ਸੁਣੀਂਦਾ ਸੀ। (ਉਥੋਂ ਦਾ) ਮੰਗਲ ਦੇਵ ਨਾਂ ਦਾ ਰਾਜਾ ਦਸਿਆ ਜਾਂਦਾ ਸੀ। ਉਸ ਦੇ (ਘਰ) ਸੁਘਰਿ ਕੁਅਰਿ ਨਾਂ ਦੀ ਚੰਗੀ ਰਾਣੀ ਸੀ। ਮਾਨੋ (ਉਸ ਵਿਚ) ਜਗਤ ਦੀ ਜੋਤਿ ਸੰਵਾਰੀ ਗਈ ਹੋਵੇ।੧।

(ਉਸ) ਰਾਣੀ ਨੇ ਗਰਬੀ ਰਾਇ ਨੂੰ ਵੇਖਿਆ ਤਾਂ ਕਾਮ ਨੇ ਉਸ ਦੇ ਸ਼ਰੀਰ ਨੂੰ ਸਾੜ ਦਿੱਤਾ। ਉਸ ਦੇ ਅਮਿਤ ਰੂਪ ਨੂੰ ਵੇਖ ਕੇ ਮੋਹਿਤ ਹੋ ਗਈ। ਸ਼ਰੀਰ ਦੀ ਸਾਰੀ ਸੁੱਧ ਬੁੱਧ ਭੁਲ ਗਈ।੨।

ਸੌਰਠਾ

ਪਠੈ ਸਹਚਰੀ ਤਾਹਿ ਲੀਨੋ ਸਦਨ ਬੁਲਾਇ ਕੈ।
ਅਧਿਕ ਹਿੰਦੈ ਹਰਖਾਇ ਕਾਮ ਕੇਲ ਤਾ ਸੋ ਕਿਯੋ। ੩।

ਦੌਹਰਾ

ਭਾਤਿ ਭਾਤਿ ਆਸਨ ਕਰੇ ਚੁੰਬਨ ਕਰੇ ਬਨਾਇ।
ਚਿਮਟਿ ਚਿਮਟਿ ਤਾ ਸੋ ਰਮੈ ਛਿਨਿਕ ਨ ਛੋਰਿਯੋ ਜਾਇ। ੪।

ਚੌਪਈ

ਮੀਤ ਅਧਿਕ ਚਿਤ ਭੀਤਰ ਭਾਯੋ। ਰਾਜਾ ਕੋ ਮਨ ਤੇ ਬਿਸਰਾਯੋ।
ਮਨ ਬਚ ਕ੍ਰਮ ਤਾਹੀ ਕੀ ਭਈ। ਪਰ ਤ੍ਰਿਯ ਤੇ ਨਿਜੁ ਤ੍ਰਿਯ ਹੈ ਗਈ। ੫।

ਨਿਸੁ ਦਿਨ ਰਹਤ ਧਾਮ ਤਿਹ ਪਰੀ। ਜਨੁ ਤਿਹ ਜੀਤਿ ਸੁਯੰਬਰ ਬਰੀ।
ਰਾਜਾ ਕੇ ਤ੍ਰਿਯ ਨਿਕਟ ਨ ਆਵੈ। ਤਾ ਕੇ ਸੰਗ ਅਤਿ ਕੇਲ ਕਮਾਵੈ। ੬।

ਚੁੰਬਨ ਔਰ ਅਲਿੰਗਨ ਦੇਈ। ਭਾਤਿ ਭਾਤਿ ਕੈ ਆਸਨ ਲੇਈ।
ਹਰਖ ਠਾਨਿ ਤ੍ਰਿਯ ਕੇਲ ਕਮਾਵੈ। ਕਾਮ ਰੀਤਿ ਕੀ ਪ੍ਰੀਤਿ ਜਤਾਵੈ। ੭।

ਕਿਨੀ ਰਾਵ ਸੋ ਭੇਦ ਜਤਾਵਾ। ਕੋਊ ਜਾਰ ਤਿਹਾਰੇ ਆਵਾ।
ਰਾਜਾ ਤਵ ਤ੍ਰਿਯ ਦਯੋ ਭੁਲਾਈ। ਜਾਰ ਸਾਥ ਅਤਿ ਪ੍ਰੀਤਿ ਲਗਾਈ। ੮।

ਦੌਹਰਾ

ਤੈ ਮੰਤ੍ਰਨ ਕੇ ਬਸਿ ਭਏ ਛੋਰੀ ਸਕਲ ਸਿਯਾਨ।
ਉਤ ਰਾਨੀ ਇਕ ਜਾਰ ਸੋ ਰਮਤ ਰਹੈ ਰੁਚਿ ਮਾਨ। ੯।

ਚੌਪਈ

ਸਕਲ ਕਥਾ ਸੁਵਨਨ ਨ੍ਰਿਪ ਕਰੀ। ਕਾਢਿ ਕ੍ਰਿਪਾਨ ਹਾਥ ਮੈ ਧਰੀ।
ਰਾਜਾ ਗ੍ਰਿਹ ਰਾਨੀ ਕੇ ਆਏ। ਰਖਵਾਰੇ ਚਹੂੰ ਓਰ ਬੈਠਾਏ। ੧੦।

ਸਖੀ ਏਕ ਲਖਿ ਭੇਦ ਸੁ ਪਾਯੋ। ਸੁਘਰਿ ਕੁਅਰਿ ਸੋ ਜਾਇ ਜਤਾਯੋ।
ਪੌਢੀ ਕਹਾ ਮੀਤ ਸੋ ਪ੍ਰਯਾਰੀ। ਤੋ ਪਰ ਕਰੀ ਰਾਵ ਰਖਵਾਰੀ। ੧੧।

ਤਾ ਤੇ ਜਤਨ ਅਬੈ ਕਛੁ ਕੀਜੈ। ਪ੍ਰਾਨ ਰਾਖਿ ਪ੍ਰੀਤਮ ਕੋ ਲੀਜੈ।
ਜੋ ਯਹ ਹਾਥ ਰਾਵ ਕੇ ਐ ਹੈ। ਤੋਹਿ ਸਹਿਤ ਜਮ ਧਾਮ ਪਠੈ ਹੈ। ੧੨।

ਦੌਹਰਾ

ਬਹੁਤ ਦੇਗ ਅਰੁ ਦੇਗਚੇ ਰਾਨੀ ਲਏ ਮੰਗਾਇ।
ਦੁਗਧ ਡਾਰਿ ਪਾਵਕ ਬਿਥੈ ਸਭ ਹੀ ਦਏ ਚੜਾਇ। ੧੩।

ਸੌਰਠਾ

(ਉਸ ਨੇ) ਸਖੀ ਭੇਜ ਕੇ ਉਸ (ਗਰਬੀ ਰਾਇ) ਨੂੰ ਘਰ ਬੁਲਾ ਲਿਆ ਅਤੇ ਮਨ ਵਿਚ ਪ੍ਰਸੰਨ ਹੋ ਕੇ ਉਸ ਨਾਲ ਰਤੀ-ਕ੍ਰੀੜਾ ਕੀਤੀ।੩।

ਦੌਹਰਾ

ਕਈ ਪ੍ਰਕਾਰ ਦੇ ਆਸਨ ਕੀਤੇ ਅਤੇ ਤਰ੍ਹਾਂ ਤਰ੍ਹਾਂ ਦੇ ਚੁੰਬਨ ਲਏ। ਚਿੰਮਟ ਚਿੰਮਟ ਕੇ ਉਸ ਨਾਲ ਰਮਣ ਕਰਦੀ ਸੀ ਅਤੇ ਛਿਣ ਭਰ ਲਈ ਵੀ ਛਡਦੀ ਨਹੀਂ ਸੀ।੪।

ਚੌਪਈ

(ਉਸ ਨੂੰ) ਯਾਰ ਮਨ ਵਿਚ ਬਹੁਤ ਚੰਗਾ ਲਗਿਆ ਅਤੇ ਰਾਜੇ ਨੂੰ ਮਨ ਤੋਂ ਭੁਲਾ ਦਿੱਤਾ। (ਉਹ) ਮਨ, ਬਚ ਅਤੇ ਕਰਮ ਕਰ ਕੇ ਉਸ ਦੀ ਹੋ ਗਈ। ਉਹ (ਉਸ ਲਈ) ਪਰਾਈ ਇਸਤਰੀ ਦੀ ਥਾਂ ਆਪਣੀ ਇਸਤਰੀ ਹੋ ਗਈ।੫।

ਰਾਤ ਦਿਨ ਉਸੇ ਦੇ ਘਰ ਪਈ ਰਹਿੰਦੀ, ਮਾਨੋ ਉਸ ਨੇ ਉਸ ਨੂੰ ਸੁਅੰਬਰ ਵਿਚ ਜਿਤ ਕੇ ਵਰਿਆ ਹੋਵੇ। (ਉਹ) ਇਸਤਰੀ ਰਾਜੇ ਦੇ ਨੇੜੇ ਨਹੀਂ ਆਉਂਦੀ ਸੀ ਅਤੇ ਉਸ (ਯਾਰ) ਨਾਲ ਬਹੁਤ ਕਾਮ-ਕ੍ਰੀੜਾ ਕਰਦੀ ਸੀ।੬।

(ਉਸ ਨੂੰ) ਚੁੰਬਨ ਅਤੇ ਆਲਿੰਗਨ ਦਿੰਦੀ ਅਤੇ ਭਾਂਤ ਭਾਂਤ ਦੇ ਆਸਨ ਮਾਣਦੀ। ਖੁਸ਼ ਹੋ ਕੇ (ਉਹ) ਇਸਤਰੀ ਕਾਮ-ਕ੍ਰੀੜਾ ਕਰਦੀ ਸੀ ਅਤੇ ਕਾਮ-ਕਲਾ ਦੁਆਰਾ ਪ੍ਰੇਮ ਨੂੰ ਦਰਸਾਉਂਦੀ ਸੀ।੭।

ਕਿਸੇ ਨੇ ਰਾਜੇ ਨੂੰ ਭੇਦ ਦੀ ਗੱਲ ਦਸ ਦਿੱਤੀ ਕਿ ਤੁਹਾਡੇ (ਘਰ) ਕੋਈ ਯਾਰ ਆਉਂਦਾ ਹੈ। ਹੇ ਰਾਜਨ! (ਤੈਨੂੰ) ਤੇਰੀ ਇਸਤਰੀ ਨੇ ਭੁਲਾ ਦਿੱਤਾ ਹੈ ਅਤੇ ਯਾਰ ਨਾਲ ਬਹੁਤ ਪ੍ਰੇਮ ਪਾਲਿਆ ਹੋਇਆ ਹੈ।੮।

ਦੌਹਰਾ

ਤੂੰ ਤਾਂ ਮੰਤਰਾਂ ਦੇ ਵਸ ਹੋ ਕੇ ਸਾਰੀ ਸਿਆਣਪ ਛੱਡ ਦਿੱਤੀ ਹੈ ਅਤੇ ਉਧਰ (ਤੇਰੀ) ਰਾਣੀ ਇਕ ਯਾਰ ਨਾਲ ਆਨੰਦ ਪੂਰਵਕ ਭੋਗ ਵਿਲਾਸ ਕਰ ਰਹੀ ਹੈ।੯।

ਚੌਪਈ

ਰਾਜੇ ਨੇ ਸਾਰੀ ਗੱਲ ਕੰਨਾਂ ਨਾਲ ਸੁਣੀ ਅਤੇ ਕ੍ਰਿਪਾਨ ਕਢ ਕੇ ਹੱਥ ਵਿਚ ਲੈ ਲਈ। ਰਾਜਾ ਰਾਣੀ ਦੇ ਮਹੱਲ ਵਿਚ ਆਇਆ ਅਤੇ ਚੌਹਾਂ ਪਾਸੇ ਰਖਵਾਲੇ ਬਿਠਾ ਦਿੱਤੇ।੧੦।

(ਰਾਣੀ ਦੀ) ਇਕ ਸਖੀ ਨੇ ਭੇਦ ਸਮਝ ਲਿਆ ਅਤੇ ਸੁਘਰਿ ਕੁਅਰਿ ਨੂੰ ਜਾ ਦਸਿਆ। ਹੇ ਪਿਆਰੀ! (ਤੂੰ) ਮਿਤਰ ਨਾਲ ਕਿਵੇਂ ਲੇਟੀ ਪਈ ਹੈਂ। ਤੇਰੇ ਉਤੇ ਰਾਜੇ ਨੇ ਪਹਿਰਾ ਬਿਠਾ ਦਿੱਤਾ ਹੈ।੧੧।

ਇਸ ਲਈ (ਹੇ ਰਾਣੀ!) ਹੁਣੇ ਕੋਈ ਯਤਨ ਕਰ ਅਤੇ ਪ੍ਰੀਤਮ ਦੇ ਪ੍ਰਾਣ ਬਚਾ ਲੈ। ਜੇ ਇਹ ਰਾਜੇ ਦੇ ਹੱਥ ਆ ਗਿਆ, ਤਾਂ ਤੇਰੇ ਸਮੇਤ ਯਮ-ਲੋਕ ਨੂੰ ਭੇਜ ਦਿੱਤਾ ਜਾਵੇਗਾ।੧੨।

ਦੌਹਰਾ

ਰਾਣੀ ਨੇ ਬਹੁਤ ਸਾਰੇ ਦੇਗਚੇ ਅਤੇ ਦੇਗਾਂ ਮੰਗਵਾ ਲਈਆਂ। (ਉਨ੍ਹਾਂ ਵਿਚ) ਦੁੱਧ ਪਾ ਕੇ ਸਭ ਨੂੰ ਅਗਨੀ ਉਤੇ ਚੜ੍ਹਾ ਦਿੱਤਾ।੧੩।

ਚੌਪਈ

ਏਕ ਦੇਗ ਮੈ ਤਿਹ ਬੈਠਾਰਿਯੋ। ਤਾ ਪਰ ਏਕ ਤਵਾ ਕੋ ਡਾਰਿਯੋ।
ਮਖਨੀ ਲੈ ਘੋਇਯਾ ਤਿਹ ਕਰਿਯੋ। ਤਪਤ ਮਿਟਾਇ ਤਵਨ ਪਰ ਧਰਿਯੋ। ੧੪।

ਦੋਹਰਾ

ਤਵਾ ਸੁ ਜਰਿ ਕੈ ਤਾਸੁ ਪੈ ਘੋਇਯਾ ਧਰਿਯੋ ਬਨਾਇ।
ਲੀਪਿ ਮ੍ਰਿਤਕਾ ਸੋ ਲਿਯੋ ਦੀਨੀ ਆਗਿ ਜਰਾਇ। ੧੫।
ਖੀਰ ਭਰੀ ਜਹ ਦੇਗ ਥੀ ਤਹੀ ਧਰੀ ਲੈ ਸੋਇ।
ਦੁਗਧ ਫੇਨ ਸੇ ਜਾਨਿਯੈ ਜਾਰ ਨ ਚੀਨੈ ਕੋਇ। ੧੬।

ਚੌਪਈ

ਟਰਿ ਆਵਤ ਰਾਜ ਗੈ ਲੀਨੋ। ਭਾਤਿ ਭਾਤਿ ਸੇ ਆਦਰੁ ਕੀਨੋ।
ਨਏ ਮਹਲ ਜੇ ਹਮੈ ਸਵਾਰੇ। ਤੇ ਤੁਮ ਰਾਇ ਦ੍ਰਿਸਟਿ ਨਹਿ ਡਾਰੇ। ੧੭।

ਦੋਹਰਾ

ਟਰਿ ਆਗੇ ਪਤਿ ਕੋ ਲਿਯੋ ਰਹੀ ਚਰਨ ਸੋ ਲਾਗਿ।
ਬਹੁਤ ਦਿਨਨ ਆਏ ਨ੍ਰਿਪਤਿ ਧੰਨ੍ਯ ਹਮਾਰੇ ਭਾਗ। ੧੮।

ਚੌਪਈ

ਜੋ ਚਿਤ ਚਿੰਤ ਰਾਵ ਜੂ ਆਯੋ। ਸੋ ਆਗੇ ਤ੍ਰਿਯ ਭਾਖਿ ਸੁਨਾਯੋ।
ਮੈ ਸਭ ਸਦਨ ਦ੍ਰਿਸਟਿ ਮੈ ਕੈ ਹੋ। ਜਾਰਿ ਪਕਰਿ ਜਮ ਧਾਮ ਪਠੈ ਹੋ। ੧੯।
ਸਕਲ ਸਦਨ ਫਿਰਿ ਨ੍ਰਿਪਹਿ ਦਿਖਾਏ। ਰਹਿਯੋ ਬਿਲੋਕਿ ਚੋਰ ਨਹਿ ਪਾਏ।
ਜਹਾ ਦੇਗ ਮੈ ਜਾਰਹਿ ਡਾਰਿਯੋ। ਤਹੀ ਆਨਿ ਪਤਿ ਕੋ ਬੈਠਾਰਿਯੋ। ੨੦।

ਜਬ ਰਾਜਾ ਆਵਤ ਸੁਨਿ ਪਾਏ। ਮੋਦ ਭਯੋ ਮਨ ਸੋਕ ਮਿਟਾਏ।
ਯਹ ਸਭ ਖਾਨ ਪਕ੍ਵਾਏ ਤਬ ਹੀ। ਭੇਟਤ ਸੁਨੇ ਪਿਯਾਰੇ ਜਬ ਹੀ। ੨੧।

ਤਵਨ ਦੇਗ ਕੋ ਵਾਪਨੁਤਾਰਿਯੋ। ਪ੍ਰਥਮ ਦੂਧ ਪ੍ਰਯਾਰੇ ਕੋ ਪ੍ਰਯਾਰਿਯੋ।
ਬਹੁਰਿ ਬਾਟਿ ਲੋਗਨ ਕੋ ਦੀਨੋ। ਮੂਰਖ ਰਾਵ ਭੇਦ ਨਹਿ ਚੀਨੋ। ੨੨।

ਏਕ ਦੇਗ ਅਤਿਥਾਨ ਪਠਾਈ। ਦੂਜੀ ਬੈਰਾਗਿਨ ਕੇ ਦੁਯਾਈ।
ਤੀਜੀ ਦੇਗ ਸੰਨ੍ਯਾਸਨ ਦਈ। ਚੌਥੀ ਬ੍ਰਹਮਚਾਰਿਯਨ ਲਈ। ੨੩।

ਪੰਚਈ ਦੇਗ ਚਾਕਰਨ ਦੀਨੀ। ਛਟਈ ਦੇਗ ਪਿਯਾਦਨ ਲੀਨੀ।
ਦੇਗ ਸਪਤਈ ਤਾਹਿ ਡਰਾਯੋ। ਸਖੀ ਸੰਗ ਦੈ ਘਰੁ ਪਹਚਾਯੋ। ੨੪।

ਚੌਪਈ

ਇਕ ਦੇਗ ਵਿਚ ਉਸ (ਮਿਤਰ) ਨੂੰ ਬਿਠਾ ਦਿੱਤਾ ਅਤੇ ਉਸ ਉਤੇ ਇਕ ਤਵਾ (ਢੱਕਣ) ਦੇ ਦਿੱਤਾ। ਮੱਖਣ ਦੀ ਪਿੰਨੀ ਲੈ ਕੇ ਉਸ ਨੂੰ ਬਿੰਧਾ ਕਰ ਦਿੱਤਾ। ਤਪਸ਼ ਨੂੰ ਘਟਾ ਕੇ ਉਸ ਉਤੇ ਰਖ ਦਿੱਤਾ। ੧੪।

ਦੋਹਰਾ

ਤਵੇ ਨੂੰ ਘਿਓ ਨਾਲ ਬਿੰਦਾ ਕਰ ਕੇ (ਉਸ ਉਤੇ) ਜੜ੍ਹ ਦਿੱਤਾ (ਭਾਵੇਂ ਰਖ ਦਿੱਤਾ)। ਮਿਟੀ ਨਾਲ ਲਿੰਬ ਕੇ ਅੱਗ ਬਾਲ ਦਿੱਤੀ। ੧੫। ਜਿਥੇ ਖੀਰ ਦੀ ਭਰੀ ਹੋਈ ਦੇਗ ਪਈ ਸੀ, ਉਸ ਨੂੰ ਵੀ ਉਥੇ ਲਿਆ ਕੇ ਰਖ ਦਿੱਤਾ। ਉਸ ਨੂੰ ਸਾਰੇ ਦੁੱਧ ਦੀ ਝਗ ਸਮਝਦੇ ਸਨ, (ਉਸ ਨੂੰ) ਕੋਈ ਵੀ ਯਾਰ ਨਹੀਂ ਸਮਝਦਾ ਸੀ। ੧੬।

ਚੌਪਈ

(ਉਸ ਨੇ) ਅਗੇ ਵੱਧ ਕੇ ਰਾਜੇ ਦਾ ਸੁਆਗਤ ਕੀਤਾ ਅਤੇ ਭਾਂਤ ਭਾਂਤ ਨਾਲ ਆਦਰ ਮਾਣ ਕੀਤਾ। ਜੋ ਨਵੇਂ ਮਹੱਲ ਮੈਂ ਬਣਵਾਏ ਹਨ, ਹੇ ਰਾਜਨ! ਉਨ੍ਹਾਂ ਉਤੇ ਤੁਸੀਂ ਨਜ਼ਰ ਨਹੀਂ ਪਾਈ। ੧੭।

ਦੋਹਰਾ

ਅਗੇ ਵੱਧ ਕੇ (ਉਸ ਨੇ) ਪਤੀ ਦਾ ਸੁਆਗਤ ਕੀਤਾ ਅਤੇ ਚਰਨਾਂ ਨਾਲ ਲਿਪਟ ਗਈ। (ਅਤੇ ਕਹਿਣ ਲਗੀ) ਹੇ ਰਾਜਨ! ਬਹੁਤ ਦਿਨਾਂ ਬਾਦ ਤੁਸੀਂ ਆਏ ਹੋ, ਸਾਡਾ ਧੰਨ ਭਾਗ ਹੈ। ੧੮।

ਚੌਪਈ

ਜਿਸ ਗੱਲ ਦੀ ਚਿੰਤਾ ਕਰ ਕੇ ਰਾਜਾ ਆਇਆ ਸੀ, ਉਹ ਰਾਣੀ ਨੂੰ ਦਸ ਦਿੱਤੀ। ਮੈਂ ਆਪ ਸਾਰਾ ਮਹੱਲ ਵੇਖਾਂਗਾ ਅਤੇ ਯਾਰ ਨੂੰ ਪਕੜ ਕੇ ਯਮਲੋਕ ਭੇਜਾਂਗਾ। ੧੯।

ਉਸ ਨੇ ਫਿਰ ਕੇ ਸਾਰਾ ਮਹੱਲ ਰਾਜੇ ਨੂੰ ਵਿਖਾ ਦਿੱਤਾ। ਵੇਖ ਹਟੇ, ਪਰ ਚੋਰ ਨਜ਼ਰ ਨ ਪਿਆ। ਜਿਥੇ ਦੇਗ ਵਿਚ ਯਾਰ ਨੂੰ ਪਾਇਆ ਹੋਇਆ ਸੀ, ਉਥੇ ਆ ਕੇ ਪਤੀ ਨੂੰ ਬਿਠਾ ਦਿੱਤਾ। ੨੦।

(ਅਤੇ ਕਹਿਣ ਲਗੀ) ਜਦ ਮੈਂ ਸੁਣਿਆ ਕਿ ਰਾਜਾ ਜੀ ਆ ਰਹੇ ਹਨ, (ਤਾਂ) ਪ੍ਰਸੰਨ ਹੋ ਗਈ ਅਤੇ ਦੁਖ ਮਿਟ ਗਿਆ। ਤਦ ਹੀ ਮੈਂ ਇਹ ਭੋਜਨ ਤਿਆਰ ਕਰਵਾਏ ਹਨ, ਜਦੋਂ ਇਹ ਸੁਣਿਆ ਕਿ ਤੁਸੀਂ ਮਿਲਣ ਆਏ ਹੋ। ੨੧।

ਉਸ ਦੇਗ ਦਾ ਢੱਕਣ ਉਤਾਰਿਆ ਅਤੇ ਪਹਿਲਾਂ ਆਪਣੇ ਪਿਆਰੇ (ਰਾਜੇ) ਨੂੰ ਦੁੱਧ ਪਿਲਾਇਆ। ਫਿਰ ਲੋਕਾਂ ਵਿਚ ਵੰਡ ਦਿੱਤਾ, ਪਰ ਮੁਰਖ ਰਾਜੇ ਨੇ ਭੇਦ ਨੂੰ ਨਹੀਂ ਪਾਇਆ। ੨੨।

ਇਕ ਦੇਗ ਜੋਗੀਆਂ ਵਲ ਭੇਜ ਦਿੱਤੀ ਅਤੇ ਦੂਜੀ ਬੈਰਾਗੀਆਂ ਨੂੰ ਦੇ ਦਿੱਤੀ। ਤੀਜੀ ਦੇਗ ਸੰਨਿਆਸੀਆਂ ਨੂੰ ਭੇਜੀ ਅਤੇ ਚੌਥੀ ਬ੍ਰਹਮਚਾਰੀਆਂ ਨੇ ਲਈ। ੨੩।

ਪੰਜਵੀਂ ਦੇਗ ਨੌਕਰਾਂ ਨੂੰ ਦਿੱਤੀ ਅਤੇ ਛੇਵੀਂ ਦੇਗ ਪਿਆਦਿਆਂ (ਸਿਪਾਹੀਆਂ) ਨੇ ਲਈ। ਸੱਤਵੀਂ ਦੇਗ ਵਿਚ ਉਸ ਨੂੰ ਪਾਇਆ। ਸਖੀ ਨੂੰ ਨਾਲ ਭੇਜ ਕੇ ਘਰ ਪਹੁੰਚਾਇਆ। ੨੪।

ਦੇਖਤ ਨ੍ਰਿਪ ਕੇ ਜਾਰ ਨਿਕਾਰਿਯੋ। ਮੂੜ ਰਾਵ ਕਛੁ ਸੋ ਨ ਬਿਚਾਰਿਯੋ।
ਅਧਿਕ ਚਿਤ ਰਾਨੀ ਮੈ ਦੀਨੋ। ਮੋਰੈ ਹਿਤਨ ਬਧਾਵੋ ਕੀਨੋ। ੨੫।

ਦੋਹਰਾ

ਮੁਖੁ ਦਿਸਿ ਜੜ ਦੇਖਤ ਰਹਿਯੋ ਤ੍ਰਿਯ ਸੋ ਨੇਹੁਪਜਾਇ।
ਦੇਗ ਡਾਰਿ ਰਾਨੀ ਤੁਰਤ ਜਾਰਹਿ ਦਯੋ ਲੰਘਾਇ। ੨੬।

ਚੌਪਈ

ਮੂਰਖ ਰਾਵ ਬਾਇ ਮੁਖ ਰਹਿਯੋ। ਦੇਖਤ ਰਹਿਯੋ ਜਾਰ ਨਹਿੰ ਗਹਿਯੋ।
ਪਾਹਰੂਨ ਜੋ ਖੀਰ ਪਠਾਈ। ਖਾਨ ਲਗੇ ਗ੍ਰੀਵਾ ਨਿਹੁਰਾਈ। ੨੭।

ਜਿਯਤ ਜਾਰ ਤ੍ਰਿਯ ਘਰ ਪਹੁਚਾਯੋ। ਪਾਹਰੂ ਨ ਰਾਜਾ ਲਖ ਪਾਯੋ।
ਤਿਹ ਪਹੁਚਾਇ ਸਖੀ ਜਬ ਆਈ। ਤਬ ਰਾਨੀ ਅਤਿ ਹੀ ਹਰਖਾਈ। ੨੮।

ਬਹੁਰਿ ਰਾਵ ਰਾਨੀ ਰਤਿ ਕੀਨੀ। ਚਿਤ ਕੀ ਬਾਤ ਤਾਹਿ ਕਹਿ ਦੀਨੀ।
ਕਿਨਹੂੰ ਭ੍ਰਮ ਮੋਰੈ ਚਿਤ ਪਾਯੋ। ਤਾ ਤੇ ਮੈ ਦੇਖਨਿ ਗ੍ਰਿਹ ਆਯੋ। ੨੯।

ਪੁਨਿ ਰਾਨੀ ਯਹ ਭਾਤਿ ਉਚਾਰੋ। ਸੁਨੋ ਨ੍ਰਿਪਤਿ ਤੁਮ ਬਚਨ ਹਮਾਰੋ।
ਜਿਨ ਤੁਹਿ ਕਹਿਯੋ ਸੁ ਮੁਹਿ ਕਹਿ ਦੀਜੈ। ਨਾਤਰ ਆਸ ਨ ਹਮਰੀ ਕੀਜੈ। ੩੦।

ਜਬ ਰਾਨੀ ਇਹ ਭਾਤਿ ਸੁਨਾਈ। ਤਬ ਰਾਜੇ ਸੋ ਸਖੀ ਬਤਾਈ।
ਜੋ ਤੁਮ ਕਹਿਯੋ ਸਾਚੀ ਪਹੁਚਾਵੋ। ਨਾਤਰ ਧਾਮ ਮ੍ਰਿਤੁ ਕੇ ਜਾਵੋ। ੩੧।

ਰਾਨਿਨ ਕੋ ਕੋਊ ਦੋਸ ਲਗਾਵੈ। ਜਿਨ ਕੋ ਜਗਤ ਸੀਸ ਨਿਹੁਰਾਵੈ।
ਝੂਠੀ ਸਖੀ ਜਾਨਿ ਬਧ ਕੀਨੋ। ਮੂਰਖ ਰਾਵ ਭੇਦ ਨਹਿ ਚੀਨੋ। ੩੨।

ਦੋਹਰਾ

ਰਾਜਾ ਕੋ ਕਰਿ ਬਸਿ ਲਿਯੋ ਦੀਨੋ ਜਾਰ ਨਿਕਾਰਿ।
ਸਖਿਯਨ ਮੈ ਸਾਚੀ ਭਈ ਤੋਨੈ ਸਖੀ ਸੰਘਾਰਿ। ੩੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੨। ੨੬੨੪। ਅਫਜ਼ੂ।

ਦੋਹਰਾ

ਹੁਗਲੀ ਬੰਦਰ ਕੋ ਹੁਤੋ ਹਿੰਮਤ ਸਿੰਘ ਨ੍ਰਿਪ ਏਕ।
ਤਹਾ ਜਹਾਜ ਜਹਾਨ ਕੇ ਲਾਗਹਿ ਆਨਿ ਅਨੇਕ। ੧।

ਰਾਜੇ ਦੇ ਵੇਖਦਿਆਂ ਵੇਖਦਿਆਂ (ਉਥੋਂ) ਯਾਰ ਨੂੰ ਕਢ ਦਿੱਤਾ, ਪਰ ਮੂਰਖ ਰਾਜਾ ਇਸ ਬਾਰੇ ਕੁਝ ਵੀ ਸਮਝ ਨ ਸਕਿਆ। (ਉਹ) ਰਾਣੀ ਵਿਚ ਹੋਰ ਜ਼ਿਆਦਾ ਰੁਚੀ ਲੈਣ ਲਗਾ, (ਕਿਉਂਕਿ) ਉਸ ਨੇ ਮੇਰੇ ਲਈ ਮੰਗਲ-ਕਾਰਜ ਕੀਤਾ ਹੈ (ਅਰਥਾਤ ਖੁਸ਼ੀ ਮਨਾਈ ਹੈ)।੨੫।
ਦੋਹਰਾ

ਉਹ ਮੂਰਖ (ਰਾਜਾ) ਪਿਆਰ ਵਧਾ ਕੇ ਰਾਣੀ ਦੇ ਮੂੰਹ ਵਲ ਵੇਖਦਾ ਰਿਹਾ। (ਯਾਰ ਨੂੰ) ਦੇਗ ਵਿਚ ਪਾ ਕੇ ਰਾਣੀ ਨੇ ਯਾਰ ਨੂੰ ਬਾਹਰ ਕਢ ਦਿੱਤਾ।੨੬।

ਚੌਪਈ

ਮੂਰਖ ਰਾਜਾ ਮੂੰਹ ਅਡੀ ਰਹਿ ਗਿਆ ਅਤੇ ਵੇਖਦਾ ਹੀ ਰਹਿ ਗਿਆ ਪਰ ਯਾਰ ਪਕੜਿਆ ਨ ਗਿਆ। ਪਹਿਰੇਦਾਰਾਂ ਨੂੰ ਜੋ ਖੀਰ ਭੇਜੀ ਸੀ, ਉਹ ਗਰਦਨ ਨੀਵੀਂ ਕਰ ਕੇ ਖਾਣ ਲਗ ਪਏ।੨੭।

(ਉਸ) ਇਸਤਰੀ ਨੇ ਪ੍ਰੇਮੀ ਨੂੰ ਜੀਉਂਦਾ ਹੋਇਆ ਘਰ ਪਹੁੰਚਾ ਦਿੱਤਾ ਜਿਸ ਨੂੰ ਰਾਜਾ ਅਤੇ ਪਹਿਰੇਦਾਰ ਨ ਵੇਖ ਸਕੇ। ਉਸ ਨੂੰ ਪਹੁੰਚਾ ਕੇ ਜਦ ਸਖੀ ਪਰਤੀ, ਤਦ ਰਾਣੀ ਬਹੁਤ ਹੀ ਖੁਸ਼ ਹੋਈ।੨੮।

ਫਿਰ ਰਾਜੇ ਨੇ ਰਾਣੀ ਨਾਲ ਪ੍ਰੇਮ-ਕ੍ਰੀੜਾ ਕੀਤੀ ਅਤੇ ਆਪਣੇ ਮਨ ਦੀ ਗੱਲ ਉਸ ਨੂੰ ਦਸ ਦਿੱਤੀ ਕਿ ਕਿਸੇ ਨੇ ਮੇਰੇ ਚਿਤ ਵਿਚ ਭਰਮ ਪਾਇਆ ਸੀ, ਤਾਂ ਹੀ ਮੈਂ ਵੇਖਣ ਲਈ ਘਰ ਆਇਆ ਸਾਂ।੨੯।

ਫਿਰ ਰਾਣੀ ਨੇ ਇਸ ਤਰ੍ਹਾਂ ਕਿਹਾ ਕਿ ਹੇ ਰਾਜਨ! ਤੁਸੀਂ ਮੇਰੀ ਗੱਲ ਸੁਣੋ। ਜਿਸ ਨੇ (ਮੇਰੇ ਬਾਰੇ) ਤੁਹਾਨੂੰ ਕਿਹਾ ਹੈ, ਉਹ ਮੈਨੂੰ ਦਸ ਦਿਓ, ਨਹੀਂ ਤਾਂ ਮੇਰੀ ਆਸ ਛੱਡ ਦਿਓ। (ਭਾਵ) ਮੈਂ ਮਰ ਜਾਵਾਂਗੀ।੩੦।

ਜਦ ਰਾਣੀ ਨੇ ਇਸ ਤਰ੍ਹਾਂ ਕਿਹਾ ਤਦ ਰਾਜੇ ਨੇ ਉਹ ਸਖੀ ਦਸ ਦਿੱਤੀ। (ਤਾਂ ਰਾਣੀ ਨੇ ਉਸ ਸਖੀ ਨੂੰ ਬੁਲਾ ਕੇ ਕਿਹਾ-- ਜੋ ਤੂੰ (ਰਾਜੇ ਨੂੰ) ਕਿਹਾ ਹੈ, ਉਸ ਨੂੰ ਸੱਚਾ ਸਿੱਧ ਕਰ, ਨਹੀਂ ਤਾਂ ਮੌਤ ਦੇ ਘਰ ਨੂੰ ਜਾ।੩੧।

ਰਾਣੀਆਂ ਨੂੰ ਵੀ ਕੋਈ ਦੋਸ਼ ਲਗਾਉਂਦਾ ਹੈ, ਜਿਨ੍ਹਾਂ ਨੂੰ ਜਗਤ ਸਿਰ ਨਿਵਾਉਂਦਾ ਹੈ। (ਰਾਣੀ ਨੇ) ਸਖੀ ਨੂੰ ਬੁਠਾ ਜਾਣ ਕੇ ਮਰਵਾ ਦਿੱਤਾ। ਮੂਰਖ ਰਾਜਾ ਭੇਦ ਨ ਪਾ ਸਕਿਆ।੩੨।
ਦੋਹਰਾ

ਉਸ ਨੇ ਰਾਜੇ ਨੂੰ ਵਸ ਵਿਚ ਕਰ ਲਿਆ ਅਤੇ ਯਾਰ ਨੂੰ ਕੱਢ ਦਿੱਤਾ। ਉਸ ਸਖੀ ਨੂੰ ਮਾਰ ਕੇ (ਹੋਰਨਾਂ) ਸਖੀਆਂ ਵਿਚ ਸੱਚੀ ਹੋ ਗਈ।੩੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੩੨। ੨੬੨੪। ਚਲਦਾ।

ਦੋਹਰਾ

ਹੁਗਲੀ ਬੰਦਰਗਾਹ ਦਾ ਇਕ ਹਿੰਮਤ ਸਿੰਘ ਰਾਜਾ ਸੀ। ਉਥੇ ਸੰਸਾਰ ਦੇ ਅਨੇਕ ਜਹਾਜ਼ ਆ ਕੇ ਲਗਦੇ ਸਨ।੧।

ਚੌਪਈ

ਸੁਜਨਿ ਕੁਅਰਿ ਤਾ ਕੀ ਬਰ ਨਾਰੀ। ਜਨੁਕ ਚੰਦ੍ਰ ਮੋ ਚੀਰਿ ਨਿਕਾਰੀ।
ਜੋਬਨ ਜੋਬ ਅਧਿਕ ਤਿਹ ਸੋਹੈ। ਸੁਰ ਨਰ ਨਾਗ ਅਸੁਰ ਮਨ ਮੋਹੈ। ੨।

ਪਰਮ ਸਿੰਘ ਰਾਜਾ ਅਤਿ ਭਾਰੇ। ਪਰਮ ਪੁਰਖ ਜਗ ਮਹਿ ਉਜਯਾਰੇ।
ਤਾ ਕੀ ਦੇਹ ਰੂਪ ਅਤਿ ਝਮਕੈ। ਮਾਨਹੁ ਦਿਪਤ ਦਾਮਨੀ ਦਮਕੈ। ੩।

ਦੋਹਰਾ

ਸੁਜਨਿ ਕੁਅਰਿ ਤਾ ਕੇ ਮਹਾ ਰੀਝੀ ਰੂਪ ਨਿਹਾਰਿ।
ਗਿਰੀ ਮੂਰਛਨਾ ਹੈ ਧਰਨਿ ਮਾਰ ਕਰੀ ਬਿਸੰਭਾਰਿ। ੪।

ਅਤਿਲ

ਪਠੇ ਸਹਚਰੀ ਲੀਨੋ ਤਾਹਿ ਬੁਲਾਇ ਕੈ।
ਰਤਿ ਮਾਨੀ ਤਿਹ ਸੰਗ ਸੁ ਮੋਦ ਬਢਾਇ ਕੈ।
ਬਹੁਰਿ ਬਿਦਾ ਕਰਿ ਦਿਯੋ ਅਧਿਕ ਸੁਖ ਪਾਇਯੋ।
ਹੋ ਕਾਲ ਕ੍ਰਿਪਾ ਕਰਿ ਧਾਮ ਹਮਾਰੇ ਆਇਯੋ। ੫।
ਭੋਗ ਮਾਨਿ ਨ੍ਰਿਪ ਗਯੋ ਪ੍ਰਾਤ ਪੁਨਿ ਆਇਯੋ।
ਕਾਮ ਕੋਲ ਤ੍ਰਿਯ ਸਾਥ ਬਹੁਰਿ ਉਪਜਾਯੋ।
ਪੁਨਿ ਰਾਨੀ ਜੂ ਬਚਨ ਮੀਤ ਸੋ ਯੋ ਕਿਯੋ।
ਹੋ ਹਮਰੈ ਚਿਤ ਚੁਰਾਇ ਲਲਾ ਜੂ ਤੁਮ ਲਿਯੋ। ੬।
ਜਾ ਤੇ ਤਮੁ ਕੇ ਮੀਤ ਸੁ ਪਤਿ ਕਰਿ ਪਾਇਯੋ।
ਤਾ ਤੇ ਸੋਊ ਆਜੁ ਚਰਿਤ੍ਰ ਬਨਾਇਯੋ।
ਜੋ ਮੈ ਕਹੋ ਸੁ ਕਰਿਯਹੁ ਸਾਜਨ ਆਇ ਕੈ।
ਹੋ ਮੋ ਕਹ ਹਰ ਲੈ ਜੈਯਹੁ ਹਰਖ ਬਢਾਇ ਕੈ। ੭।
ਏਕ ਬਾਸ ਸੋ ਕੁਪਿਯਾ ਕਸੀ ਸੁਧਾਰਿ ਕੈ।
ਗਾੜੀ ਰੇਤੀ ਮਾਝ ਸੁ ਸਭਨ ਦਿਖਾਰਿ ਕੈ।
ਆਖੈ ਦੋਊ ਬੰਧਾਇ ਨਿਸਾ ਕੋ ਆਇ ਕੈ।
ਹੋ ਮਾਰੈ ਯਾ ਕੋ ਬਾਨ ਤੁਰੰਗ ਧਵਾਇ ਕੈ। ੮।

ਚੌਪਈ

ਪ੍ਰਥਮ ਜੁ ਨਰ ਦੋਊ ਆਖਿ ਮੁੰਦਾਵੈ। ਰਾਤਿ ਅੰਧੇਰੀ ਤੁਰੈ ਧਵਾਵੈ।
ਬਾਦਗਸਤਿਯਾ ਇਹ ਸਰ ਮਾਰੈ। ਸੋ ਰਾਨੀ ਕੈ ਸਾਥ ਬਿਹਾਰੈ। ੯।

ਯਹ ਸੁਨਿ ਬਾਤ ਸਭਨ ਹੂੰ ਪਾਯੋ। ਬਿਸਿਖ ਚਲਾਤ ਤੁਰੰਗ ਧਵਾਯੋ।
ਰਾਤ੍ਰਿ ਅੰਧੇਰੀ ਆਖਿ ਮੁੰਦਾਵੈ। ਚੋਟ ਚਲਾਤ ਕਹੂੰ ਕਹੂੰ ਜਾਵੈ। ੧੦।

ਚੌਪਈ

ਸੁਜਨਿ ਕੁਅਰਿ ਉਸ ਦੀ ਸੁੰਦਰ ਨਾਰੀ ਸੀ। ਮਾਨੇ ਚੰਦ੍ਰਮਾ ਨੂੰ ਚੀਰ ਕੇ ਕਢੀ ਹੋਵੇ।
ਉਸ ਦਾ ਜੋਬਨ ਅਤੇ ਸਾਜ ਸਜਾਵਟ ਬਹੁਤ ਫਬਦੀ ਸੀ। (ਉਸ ਨੂੰ ਵੇਖ ਕੇ) ਦੇਵਤਿਆਂ,
ਮਨੁੱਖਾਂ, ਨਾਗਾਂ, ਦੈਤਾਂ ਦਾ ਮਨ ਮੋਹਿਆ ਜਾਂਦਾ ਸੀ।੨।

ਪਰਮ ਸਿੰਘ ਨਾਂ ਦਾ ਇਕ ਬਹੁਤ ਵੱਡਾ ਰਾਜਾ ਸੀ। ਸਾਰੇ ਜਗਤ ਵਿਚ ਉਹ ਪਰਮ
ਪੁਰਖ ਵਜੋਂ ਪ੍ਰਸਿੱਧ ਸੀ। ਉਸ ਦੇ ਸ਼ਰੀਰ ਦਾ ਰੂਪ ਲਿਸ਼ਕਾਰੇ ਮਾਰਦਾ ਸੀ। (ਇਸ ਤਰ੍ਹਾਂ
ਪ੍ਰਤੀਤ ਹੁੰਦਾ ਸੀ) ਮਾਨੇ ਬਿਜਲੀ ਚਮਕ ਰਹੀ ਹੋਵੇ।੩।

ਦੌਹਰਾ

(ਇਕ ਦਿਨ) ਸੁਜਨਿ ਕੁਅਰਿ ਉਸ ਦਾ ਰੂਪ ਵੇਖ ਕੇ ਬਹੁਤ ਰੀਝ ਗਈ। ਬੇਹੋਸ਼ ਹੋ ਕੇ
ਧਰਤੀ ਉਤੇ ਡਿਗ ਪਈ ਅਤੇ ਕਾਮ ਦੇਵ ('ਮਾਰ') ਨੇ ਬੇਸੁੱਧ ਕਰ ਦਿੱਤੀ।੪।

ਅਭਿਲਾਸ

ਸਖੀ ਨੂੰ ਭੇਜ ਕੇ (ਰਾਣੀ ਨੇ) ਉਸ ਨੂੰ ਬੁਲਾ ਲਿਆ। ਆਨੰਦ ਵਧਾ ਕੇ ਉਸ ਨਾਲ
ਰਤੀ-ਕ੍ਰੀੜਾ ਕੀਤੀ। ਫਿਰ ਬਹੁਤ ਆਨੰਦ ਮਾਣ ਕੇ (ਉਸ ਨੂੰ) ਵਿਦਾ ਕਰ ਦਿੱਤਾ। (ਅਤੇ
ਕਿਹਾ--) ਕ੍ਰਿਪਾ ਕਰ ਕੇ ਕਲ ਵੀ ਸਾਡੇ ਘਰ ਆਉਣਾ।੫।

ਭੋਗ ਕਰ ਕੇ ਰਾਜਾ ਚਲਾ ਗਿਆ ਅਤੇ ਦੂਜੇ ਦਿਨ ਫਿਰ ਆ ਗਿਆ। (ਉਸ ਨੇ)
ਇਸਤਰੀ ਨਾਲ ਫਿਰ ਬਹੁਤ ਕਾਮ-ਕੋਲ ਕੀਤੀ। ਫਿਰ ਰਾਣੀ ਨੇ ਮਿਤਰ ਨਾਲ ਇਸ ਤਰ੍ਹਾਂ
ਗੱਲ ਕੀਤੀ ਕਿ ਹੇ ਮੇਰੇ ਪਿਆਰੇ! ਤੁਸੀਂ ਮੇਰਾ ਚਿਤ ਚੁਰਾ ਲਿਆ ਹੈ।੬।

ਹੇ ਮਿਤਰ! ਜਿਸ ਤਰ੍ਹਾਂ ਨਾਲ ਤੁਹਾਨੂੰ ਪਤੀ ਰੂਪ ਵਿਚ ਪ੍ਰਾਪਤ ਕਰ ਸਕਾਂ, ਇਸ ਲਈ
ਅਜ ਮੈਂ ਉਹੀ ਚਰਿਤ੍ਰ ਕਰਦੀ ਹਾਂ। ਹੇ ਸਾਜਨ! ਜੇ ਮੈਂ ਕਹਾਂ, ਉਹੀ ਤੁਸੀਂ ਆ ਕੇ ਕਰਨਾ ਅਤੇ
ਮੈਨੂੰ ਆਨੰਦ ਪੂਰਵਕ ਕਢ ਲੈ ਜਾਣਾ।੭।

ਇਕ ਬਾਂਸ ਨਾਲ (ਇਕ) ਕੁਪੀ ਚੰਗੀ ਤਰ੍ਹਾਂ ਕਸ ਕੇ ਬੰਨ ਦਿੱਤੀ ਅਤੇ ਸਭ ਨੂੰ ਵਿਖਾ
ਕੇ ਚੰਗੀ ਤਰ੍ਹਾਂ ਰੇਤ ਵਿਚ ਗਡ ਦਿੱਤੀ। ਅੱਖਾਂ ਬੰਨ੍ਹਵਾ ਕੇ ਅਤੇ ਘੋੜੇ ਨੂੰ ਭਜਾ ਕੇ ਜੋ
ਵਿਅਕਤੀ ਰਾਤ ਨੂੰ ਆ ਕੇ ਇਸ ਨੂੰ ਬਾਣ ਮਾਰੇਗਾ।੮।

ਚੌਪਈ

ਪਹਿਲਾਂ ਜੋ ਵਿਅਕਤੀ ਅੱਖਾਂ ਨੂੰ ਬੰਨ੍ਹਵਾਏਗਾ (ਮੁੰਦਵਾਏਗਾ) ਅਤੇ ਹਨੇਰੀ ਰਾਤ ਵਿਚ
ਘੋੜਾ ਭਜਾਏਗਾ। ਸ਼ਬਦਬੋਧੀ ਨਿਸ਼ਾਣਾ (ਬਾਦਗਸਤਿਯਾ) ਬੰਨ੍ਹ ਕੇ ਇਸ (ਕੁਪੀ) ਨੂੰ ਤੀਰ
ਮਾਰੇਗਾ, ਉਹ ਰਾਣੀ ਨਾਲ ਰਮਣ ਕਰੇਗਾ।੯।

ਇਹ ਗੱਲ ਸਾਰਿਆਂ ਨੇ ਸੁਣ ਲਈ। ਘੋੜੇ ਦੋੜਾ ਕੇ ਤੀਰ ਚਲਾਏ। ਪਰ ਹਨੇਰੀ ਰਾਤ
ਵਿਚ ਅੱਖਾਂ ਬੰਨ ਕਰਵਾ ਕੇ (ਜੋ ਕੋਈ ਵੀ ਤੀਰ ਦੀ) ਚੋਟ ਕਰਦਾ, ਉਹ ਚਲਾਉਂਦਾ ਕਿਧਰ
ਨੂੰ ਸੀ ਅਤੇ ਪਹੁੰਚਦਾ ਕਿਧਰੇ ਹੋਰ ਸੀ।੧੦।

ਦੇਸ ਦੇਸਏਸੂਰ ਚਲਿ ਆਵੈ। ਆਖਿ ਮੂੰਦ ਦੇਉ ਤੀਰ ਚਲਾਵੈ।
ਅਰਧ ਰਾਤ੍ਰਿ ਕਛੁ ਦ੍ਰਿਸਟਿ ਨ ਆਵੈ। ਛੋਰੈ ਚੋਟ ਕਹੂੰ ਕਹੂੰ ਜਾਵੈ। ੧੧।

ਦੋਹਰਾ

ਅਰਧ ਰਾਤ੍ਰਿ ਮੂੰਦੇ ਦ੍ਰਿਗਨ ਸਭ ਕੇਉ ਤੀਰ ਚਲਾਇ।
ਜੀਤਿ ਨ ਰਾਨੀ ਕੋ ਸਕੈ ਨਿਜੁ ਰਾਨਿਨ ਦੈ ਜਾਇ। ੧੨।

ਚੌਪਈ

ਰਾਜਾ ਜੂ ਹਰਖਿਤ ਅਤਿ ਭਯੋ। ਰਾਨੀ ਭਲੇ ਭੇਦ ਕਹਿ ਦਯੋ।
ਸੁਜਨਿ ਕੁਅਰਿ ਜੂ ਕੇ ਕੇ ਪੈ ਹੈ। ਨਿਜੁ ਰਾਨਿਨ ਮੇ ਕੋ ਦੈ ਜੈ ਹੈ। ੧੩।

ਤਬ ਲੋ ਪਰਮ ਸਿੰਘ ਜੂ ਆਏ। ਜਿਹ ਰਾਨੀ ਸੋ ਕੇਲ ਕਮਾਏ।
ਭਲੀ ਭਾਤਿ ਡੇਰਾ ਤਿਹ ਦੀਨੋ। ਭਾਤਿ ਭਾਤਿ ਸੋ ਆਦਰੁ ਕੀਨੋ। ੧੪।
ਰੈਨਿ ਭਈ ਰਾਨੀਯਹਿ ਬੁਲਾਯੋ। ਬਹੁਰਿ ਤਵਨ ਸੋ ਕੇਲ ਕਮਾਯੋ।
ਅੰਧਕਾਰ ਭਏ ਬਾਸ ਉਤਾਰਿਯੋ। ਕੁਪਿਯਾ ਕੋ ਭੂ ਪਰ ਧਰਿ ਪਾਰਿਯੋ। ੧੫।

ਦੋਹਰਾ

ਕੁਪਿਯਹਿ ਬਾਨ ਪ੍ਰਹਾਰ ਕਰਿ ਵੈਸਹਿ ਧਰੀ ਬਨਾਇ।
ਬਿਦਾ ਕਿਯੋ ਰਤਿ ਮਾਨਿ ਕੈ ਐਸੇ ਮੰਤ੍ਰੁ ਸਿਖਾਇ। ੧੬।

ਚੌਪਈ

ਤੁਮ ਅਬ ਹੀ ਰਾਜਾ ਪੈ ਜੈਯੋ। ਐਸੇ ਬਚਨ ਉਚਾਰਤ ਹ੍ਵੈਯੋ।
ਹੋਹੂੰ ਬਿਸਿਖ ਬਗਾਵਨ ਆਯੋ। ਚਾਹਤ ਤੁਮੈ ਚਰਿਤ੍ਰ ਦਿਖਾਯੋ। ੧੭।

ਰਾਜਾ ਕੋ ਮਨ ਭਯੋ ਅਨੰਦੇ। ਬੋਲਤ ਬਚਨ ਕਹਾ ਮਤਿ ਮੰਦੇ।
ਆਖਿ ਮੂੰਦਿ ਦੇਉ ਬਾਨ ਚਲੈਹੋ। ਯਾ ਕੀ ਦੇਉ ਤ੍ਰਿਯਾ ਗਹਿ ਲੈ ਹੋ। ੧੮।

ਤਾ ਕੀ ਆਖਿ ਬਾਧਿ ਦੇਉ ਲਈ। ਤੀਰ ਕਮਾਨ ਹਾਥ ਮੈ ਦਈ।
ਚਾਬੁਕ ਹੈ ਹਨਿ ਬਿਸਿਖ ਬਗਾਯੋ। ਉਹਾ ਠਾਢਿ ਤ੍ਰਿਯ ਤਾਲ ਬਜਾਯੋ। ੧੯।

ਸਭਨ ਤਰਾਕ ਸਬਦ ਸੁਨਿ ਪਾਯੋ। ਜਾਨੁਕਿ ਇਨ ਤਿਹ ਤੀਰ ਲਗਾਯੋ।
ਬਾਸ ਉਤਾਰਿ ਬਿਲੋਕਹਿ ਕਹਾ। ਬਾਕੋ ਬਾਨ ਬਿਰਾਜਤ ਉਹਾ। ੨੦।

ਭੁਜੰਗ ਛੰਦ

ਭਯੋ ਫੂਕ ਰਾਜਾ ਤ੍ਰਿਯੋ ਪਿੰਡ ਹਾਰੀ। ਮਨੋ ਆਨਿ ਕੈ ਲਾਤ ਸੈਤਾਨ ਮਾਰੀ।
ਰਹਿਯੋ ਮੁੰਡ ਕੋ ਨ੍ਯਾਇ ਬੈਨੇ ਨ ਬੋਲੈ। ਗਿਰਿਯੋ ਝੁੰਮਿ ਕੈ ਭੁੰਮਿ ਆਖੈ ਨ ਬੋਲੈ। ੨੧।

ਦੇਸ ਦੇਸਾਂਤਰਾਂ ਦੇ ਰਾਜੇ ਚਲ ਕੇ ਆਉਂਦੇ। ਦੋਵੇਂ ਅੱਖਾਂ ਬੰਦ ਕਰ ਕੇ ਤੀਰ ਚਲਾਉਂਦੇ। ਅੱਧੀ ਰਾਤ ਨੂੰ ਕੁਝ ਨਜ਼ਰ ਨਹੀਂ ਸੀ ਆਉਂਦਾ। (ਉਹ ਤੀਰ ਦੀ) ਚੋਟ ਕਿਧਰੇ ਕਰਦੇ, ਪਰ (ਉਹ) ਕਿਤੇ ਹੋਰ ਹੀ ਜਾ ਕੇ ਡਿਗਦੇ।੧੧।

ਦੌਹਰਾ

ਅੱਧੀ ਰਾਤ ਨੂੰ ਅੱਖਾਂ ਬੰਦ ਕਰ ਕੇ ਸਭ ਕੋਈ ਤੀਰ ਚਲਾਉਂਦੇ। ਪਰ ਰਾਣੀ ਨੂੰ ਜਿਤ ਨ ਸਕਦੇ, ਸਗੋਂ ਆਪਣੀਆਂ ਰਾਣੀਆਂ ਦੇ ਜਾਂਦੇ।੧੨।

ਚੌਪਈ

ਰਾਜਾ (ਹਿੰਮਤ ਸਿੰਘ) ਇਸ ਕਰ ਕੇ ਬਹੁਤ ਖੁਸ਼ ਹੋਇਆ ਕਿ ਰਾਣੀ ਨੇ ਚੰਗੀ ਭੇਦ ਦੀ ਗੱਲ ਦਸੀ ਹੈ। ਸੁਜਨਿ ਕੁਅਰਿ ਨੂੰ ਤਾਂ ਕੋਈ ਪ੍ਰਾਪਤ ਨਹੀਂ ਕਰ ਸਕਦਾ, ਪਰ ਆਪਣੀਆਂ ਰਾਣੀਆਂ ਮੈਨੂੰ ਦੇ ਜਾਂਦੇ ਹਨ।੧੩।

ਤਦ ਤਕ ਪਰਮ ਸਿੰਘ ਆ ਗਿਆ ਜਿਸ ਨੇ ਰਾਣੀ ਨਾਲ ਰਤੀ ਮਨਾਈ ਸੀ। ਉਸ ਨੂੰ ਚੰਗੀ ਤਰ੍ਹਾਂ ਨਾਲ ਠਿਕਾਣਾ ਦਿੱਤਾ ਗਿਆ ਅਤੇ ਭਾਂਤ ਭਾਂਤ ਨਾਲ ਆਦਰ ਕੀਤਾ ਗਿਆ।੧੪।

ਰਾਤ ਪੈਣ ਤੇ ਰਾਣੀ ਨੇ ਬੁਲਾਇਆ। ਉਸ ਨਾਲ ਫਿਰ ਕਾਮ-ਕ੍ਰੀੜਾ ਕੀਤੀ। ਹਨੇਰਾ ਪੈਣ ਤੇ ਬਾਂਸ ਉਤਾਰ ਲਿਆ ਅਤੇ ਕੁਪੀ ਨੂੰ ਧਰਤੀ ਉਤੇ ਧਰ ਦਿੱਤਾ।੧੫।

ਦੌਹਰਾ

ਕੁਪੀ ਵਿਚ ਬਾਣ ਮਾਰ ਕੇ (ਫਿਰ) ਉਸੇ ਤਰ੍ਹਾਂ ਰਖ ਦਿੱਤੀ। ਰਤੀ-ਕ੍ਰੀੜਾ ਕਰ ਕੇ ਅਤੇ ਸਾਰੀ ਗੱਲ ਸਮਝਾ ਕੇ (ਮਿਤਰ ਨੂੰ) ਵਿਦਾ ਕਰ ਦਿੱਤਾ।੧੬।

ਚੌਪਈ

(ਉਸ ਨੂੰ ਸਮਝਾਇਆ ਕਿ) ਤੁਸੀਂ ਹੁਣ ਹੀ ਰਾਜੇ ਕੋਲ ਜਾਓ ਅਤੇ ਇਸ ਤਰ੍ਹਾਂ ਬਚਨ ਕਹਿਣਾ ਕਿ ਮੈਂ ਵੀ ਤੀਰ ਚਲਾਉਣ ਆਇਆ ਹਾਂ ਅਤੇ ਤੁਹਾਨੂੰ ਆਪਣੀ ਕਲਾ (ਦਾ ਰੂਪ) ਵਿਖਾਉਣਾ ਚਾਹੁੰਦਾ ਹਾਂ।੧੭।

(ਰਾਜਾ ਪਰਮ ਸਿੰਘ ਦੀ ਗੱਲ ਸੁਣ ਕੇ) ਰਾਜਾ (ਹਿੰਮਤ ਸਿੰਘ) ਦਾ ਮਨ ਪ੍ਰਸੰਨ ਹੋ ਗਿਆ। (ਸੋਚਣ ਲਗਾ ਕਿ) ਇਹ ਮੂਰਖ ਕੀ ਕਹਿ ਰਿਹਾ ਹੈ। ਇਹ ਦੋਵੇਂ ਅੱਖਾਂ ਬੰਦ ਕਰ ਕੇ ਤੀਰ ਚਲਾਵੇਗਾ (ਅਤੇ ਇਸ ਦੇ ਅਸਫਲ ਹੋਣ ਤੇ) ਇਸ ਦੀਆਂ ਦੋਵੇਂ ਇਸਤਰੀਆਂ ਮੈਂ ਪ੍ਰਾਪਤ ਕਰ ਲਵਾਂਗਾ।੧੮।

ਉਸ ਦੀਆਂ ਦੋਵੇਂ ਅੱਖਾਂ ਬੰਨ੍ਹ ਦਿੱਤੀਆਂ। ਤੀਰ ਕਮਾਨ ਹੱਥ ਵਿਚ ਦੇ ਦਿੱਤੀ। ਘੋੜੇ ਨੂੰ ਚਾਬੁਕ ਮਾਰ ਕੇ (ਉਸ ਨੇ) ਬਾਣ ਚਲਾ ਦਿੱਤਾ। ਉਧਰ ਖੜੋਤੀ ਇਸਤਰੀ ਨੇ ਤਾੜੀ ਵਜਾ ਦਿੱਤੀ (ਅਰਥਾਤ ਆਵਾਜ਼ ਕਰ ਦਿੱਤੀ)।੧੯।

ਸਭ ਨੇ ਤਾੜੀ ਦੇ ਖੜਾਕ ਦਾ ਸ਼ਬਦ ਸੁਣ ਲਿਆ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਇਸ ਨੇ (ਕੁਪੀ ਨੂੰ) ਤੀਰ ਮਾਰਿਆ ਹੋਵੇ। ਫਿਰ ਬਾਂਸ ਉਤਾਰ ਕੇ ਵੇਖਿਆ ਗਿਆ। ਸੁੰਦਰ ਬਾਣ ਉਥੇ ਲਗਾ ਹੋਇਆ ਸੀ।੨੦।

ਭੁਜੰਗ ਛੰਦ

ਰਾਜੇ ਨੇ ਆਪਣੀ ਇਸਤਰੀ ਨੂੰ ਸਦੇਹ ਹਾਰ ਕੇ ਫੂਕ ਕਢਵਾ ਲਈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਸ਼ੈਤਾਨ ਨੇ ਆ ਕੇ ਲਤ ਮਾਰੀ ਹੋਵੇ। ਉਹ ਸਿਰ ਨੀਵਾਂ ਕਰ ਕੇ ਬੈਠ ਗਿਆ ਅਤੇ ਮੂਹੋਂ ਨ ਬੋਲਿਆ। ਘੁਮੇਰੀ ਖਾ ਕੇ ਧਰਤੀ ਉਤੇ ਡਿਗ ਪਿਆ ਅਤੇ ਅੱਖਾਂ ਨ ਖੋਲ੍ਹੀਆਂ।੨੧।

ਘਰੀ ਚਾਰਿ ਬੀਤੇ ਪ੍ਰਭਾ ਨੈਕ ਪਾਈ। ਗਿਰਿਯੋ ਫੇਰਿ ਭੂਮੈ ਕਹੂੰ ਰਾਵ ਜਾਈ।
ਕਹੂੰ ਪਾਗ ਛੂਟੀ ਕਹੂੰ ਹਾਰ ਟੁਟੇ। ਗਿਰੈ ਬੀਰ ਜਯੋ ਘੁੰਮਿ ਪ੍ਰਾਨੈ ਨਿਖੁਟੇ। ੨੨।

ਸਭੈ ਲੋਕ ਧਾਏ ਲਯੋ ਠਾਇ ਤਾ ਕੋ। ਘਨੋ ਸੀਚਿ ਕੈ ਬਾਰਿ ਗੁਲਾਬ ਵਾ ਕੋ।
ਘਰੀ ਪਾਚ ਪਾਛੈ ਨਿਪਤਿ ਸੁਧਿ ਪਾਈ। ਕਰੀ ਭਾਤਿ ਭ੍ਰਿਤੰ ਅਨੇਕੈ ਬਢਾਈ। ੨੩।

ਡਰੇ ਕਾਜ ਕਾਹੇ ਮਹਾਰਾਜ ਮੇਰੇ। ਲਏ ਸੂਰ ਠਾਢੇ ਸਭੈ ਸਸਤ੍ਰ ਤੇਰੇ।
ਕਹੋ ਮਾਰਿ ਡਾਰੈ ਕਹੋ ਬਾਧਿ ਲਯਾਵੈ। ਕਹੋ ਕਾਟਿ ਕੇ ਨਾਕ ਲੀਕੈ ਲਗਾਵੈ। ੨੪।

ਸਵੈਯਾ

ਹਿੰਮਤ ਸਿੰਘ ਕਹੀ ਹਸਿ ਕੈ ਚਿਤ ਮੈ ਅਤਿ ਰੋਸ ਕੇ ਮਾਰਿ ਮਰੂਰੇ।
ਏਕ ਧਨੀ ਨਵ ਜੋਬਨ ਦੂਸਰ ਤੀਸਰੇ ਹੋ ਪੁਰਸੋਤਮ ਪੂਰੇ।
ਆਖਿਨ ਮੂੰਦਿ ਹਨ੍ਯੋ ਕੁਪਿਯਾ ਕਹ ਯਾ ਪਰ ਕੋਪ ਕਿਯੋ ਸਭ ਕੂਰੇ।
ਕੈਸੇ ਕੈ ਆਜੁ ਹਨੋ ਇਹ ਕੋ ਜੁ ਹੈ ਰਾਵ ਬਡੇ ਅਰੁ ਸੁੰਦਰ ਸੂਰੇ। ੨੫।

ਚੌਪਈ

ਕਹਿ ਐਸੀ ਨ੍ਰਿਪ ਸੀਸ ਢੁਰਾਯੋ। ਤਾ ਸੁੰਦਰਿ ਪਰ ਕਛੁ ਨ ਬਸਾਯੋ।
ਗ੍ਰਿਹ ਤੇ ਕਾਢਿ ਤ੍ਰਿਯਾਹਿ ਪੁਨਿ ਦੀਨੀ। ਇਹ ਚਰਿਤ੍ਰ ਸੇਤੀ ਹਰਿ ਲੀਨੀ। ੨੬।

ਦੋਹਰਾ

ਤਿਹ ਰਾਨੀ ਪਾਵਤ ਭਈ ਐਸੇ ਚਰਿਤ੍ਰ ਬਨਾਇ।
ਲੈ ਤਾ ਕੋ ਗ੍ਰਿਹ ਕੋ ਗਯੋ ਅਧਿਕ ਹਿੰਦੈ ਸੁਖ ਪਾਇ। ੨੭।

ਸੌਰਠਾ

ਸਕਿਯੋ ਨ ਭੇਦ ਪਛਾਨਿ ਇਹ ਛਲ ਸੋ ਛੇਲੀ ਛਲ੍ਯੋ।
ਰਹਿਯੋ ਮੋਨਿ ਮੁਖਿ ਠਾਨਿ ਰਹਿਯੋ ਨਿਹੁਰਾਇ ਕੈ। ੨੮। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤੇਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੩। ੨੬੫੨। ਅਫਸ਼੍ਰੀ।

ਚੌਪਈ

ਸਬਕ ਸਿੰਘ ਰਾਜਾ ਇਕ ਭਾਰੀ। ਬਾਜ ਮਤੀ ਤਾ ਕੀ ਬਰ ਨਾਰੀ।
ਕਾਹੂ ਸੋ ਨਹਿ ਰਾਵ ਲਜਾਵੈ। ਸਭ ਇਸਤ੍ਰਿਨ ਸੋ ਕੇਲ ਕਮਾਵੈ। ੧।

ਜੋ ਇਸਤ੍ਰੀ ਤਿਹ ਕਹੇ ਨ ਆਵੈ। ਤਾ ਕੀ ਖਾਟ ਉਠਾਇ ਮੰਗਾਵੈ।
ਅਧਿਕ ਭੋਗ ਤਾ ਸੋ ਨ੍ਰਿਪ ਕਰਈ। ਰਾਨੀ ਤੇ ਜਿਯ ਨੈਕ ਨ ਡਰਈ। ੨।

ਚਾਰ ਘੜੀਆਂ ਬੀਤਣ ਤੋਂ ਬਾਦ ਕੁਝ ਸੁਰਤ ਆਈ। (ਪਰ) ਫਿਰ ਕਿਤੇ ਜਾ ਕੇ ਭੂਮੀ ਉਤੇ ਡਿਗ ਪਿਆ। ਕਿਤੇ ਪੱਗ ਡਿਗ ਗਈ ਅਤੇ ਕਿਤੇ ਹਾਰ ਟੁਟ ਗਏ। (ਉਹ ਉਸ) ਸੂਰਮੇ ਵਾਂਗ ਘੁਮੇਰੀ ਖਾ ਕੇ ਡਿਗ ਰਿਹਾ ਸੀ, ਜੋ ਮਰਨ ਵਾਲਾ ਹੁੰਦਾ ਹੈ। ੨੨।

ਸਾਰੇ ਲੋਕ ਭਜ ਪਏ ਅਤੇ ਉਸ ਨੂੰ ਸੰਭਾਲ ਲਿਆ। ਉਸ ਉਤੇ ਗੁਲਾਬ ਦਾ ਬਹੁਤ ਅਰਕ ਛਿੜਕਿਆ। ਪੰਜ ਘੜੀਆਂ ਬਾਦ ਰਾਜੇ ਨੂੰ ਹੋਸ਼ ਆਈ। ਨੌਕਰਾਂ ਚਾਕਰਾਂ ਨੇ ਬਹੁਤ ਤਰ੍ਹਾਂ ਨਾਲ ਵਡਿਆਈ ਕੀਤੀ। ੨੩।

ਹੇ ਮੇਰੇ ਮਹਾਰਾਜ! ਤੁਸੀਂ ਕਿਹੜੀ ਗੱਲ ਕਰ ਕੇ ਡਰੇ ਹੋ। ਤੁਹਾਡੇ ਸਾਰੇ ਸੂਰਮੇ ਸ਼ਸਤ੍ਰ ਲੈ ਕੇ ਇਥੇ ਖੜੋਤੇ ਹਨ। ਜੇ ਆਗਿਆ ਹੋਵੇ (ਤਾਂ ਉਸ ਵਿਅਕਤੀ ਨੂੰ) ਮਾਰ ਦੇਈਏ ਜਾਂ ਬੰਨ੍ਹ ਕੇ ਲੈ ਆਈਏ। ਆਗਿਆ ਹੋਵੇ ਤਾਂ (ਉਸ ਦਾ) ਨਕ ਵਢ ਕੇ ਲਕੀਰਾਂ ਕਢਾਈਏ (ਅਥਵਾ) ਨਕ ਕਟ ਕੇ ਕਲੰਕਿਤ ਕਰ ਦੇਈਏ)। ੨੪।

ਸਵੈਯਾ

ਚਿਤ ਵਿਚ ਬਹੁਤ ਕ੍ਰੋਧ ਕਰ ਕੇ ਪਰ ਉਪਰੋਂ ਹਸ ਕੇ ਹਿੰਮਤ ਸਿੰਘ ਨੇ ਕਿਹਾ ਕਿ (ਇਹ ਰਾਜਾ ਪਰਮ ਸਿੰਘ) ਇਕ ਤਾਂ ਧਨੀ ਹੈ, ਦੂਜਾ ਨੌਜਵਾਨ ਹੈ ਅਤੇ ਤੀਜਾ ਇਹ ਪੂਰੀ ਤਰ੍ਹਾਂ ਉਤਮ ਪੁਰਸ਼ ਹੈ। (ਇਸ ਨੇ) ਅੱਖਾਂ ਬੰਦ ਕਰ ਕੇ ਕੁਪੀ ਨੂੰ ਤੀਰ ਨਾਲ ਵਿੰਨ੍ਹਿਆ ਹੈ, ਇਸ ਲਈ ਇਸ ਉਤੇ ਗੁੱਸਾ ਕਰਨਾ ਵਿਅਰਥ ਹੈ। (ਮੈਂ) ਅਜ ਇਸ ਨੂੰ ਕਿਵੇਂ ਮਾਰ ਦਿਆਂ, ਇਹ ਬਹੁਤ ਸੁੰਦਰ ਰਾਜਾ ਅਤੇ ਸੂਰਮਾ ਹੈ। ੨੫।

ਚੌਪਈ

ਇਸ ਤਰ੍ਹਾਂ ਕਹਿ ਕੇ ਰਾਜੇ ਨੇ ਸਿਰ ਹਿਲਾਇਆ। ਉਸ ਸੁੰਦਰ (ਰਾਜੇ) ਉਤੇ ਉਸ ਦਾ ਕੋਈ ਵਸ ਨ ਚਲਿਆ। (ਉਸ ਨੇ) ਘਰੋਂ ਇਸਤਰੀ ਕਢ ਕੇ ਫਿਰ (ਉਸ ਨੂੰ) ਦੇ ਦਿੱਤੀ। ਇਸ ਚਰਿਤ੍ਰ ਨਾਲ (ਪਰਮ ਸਿੰਘ ਨੇ ਰਾਣੀ ਨੂੰ) ਜਿਤ ਲਿਆ। ੨੬।

ਦੌਹਰਾ

ਰਾਣੀ ਨੇ ਅਜਿਹਾ ਚਰਿਤ੍ਰ ਖੇਡ ਕੇ ਉਸ ਨੂੰ ਪ੍ਰਾਪਤ ਕਰ ਲਿਆ। ਉਸ ਨੂੰ ਲੈ ਕੇ ਉਹ ਆਨੰਦ ਪੂਰਵਕ ਘਰ ਗਿਆ। ੨੭।

ਸੌਰਠਾ

(ਰਾਜਾ) ਇਸ ਭੇਦ ਨੂੰ ਨ ਪਛਾਣ ਸਕਿਆ ਅਤੇ ਇਸ ਛਲ ਨਾਲ ਇਸਤਰੀ ਨੇ ਛਲ ਲਿਆ। ਉਹ (ਆਪਣੀ ਇਸਤਰੀ ਹਾਰ ਕੇ) ਅਤੇ ਗਰਦਨ ਨੀਵੀਂ ਕਰ ਕੇ ਚੁਪ ਹੋ ਕੇ ਬੈਠ ਗਿਆ। ੨੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੩੩। ੨੬੫੨। ਚਲਦਾ।

ਚੌਪਈ

ਸਬਕ ਸਿੰਘ ਨਾਂ ਦਾ ਇਕ ਵੱਡਾ ਰਾਜਾ ਸੀ। ਉਸ ਦੀ ਬਾਜ ਮਤੀ ਨਾਂ ਦੀ ਸੁੰਦਰ ਇਸਤਰੀ ਸੀ। ਰਾਜਾ ਕਿਸੇ ਵੀ (ਇਸਤਰੀ ਤੋਂ) ਸ਼ਰਮਾਉਂਦਾ ਨਹੀਂ ਸੀ ਅਤੇ ਸਾਰੀਆਂ ਇਸਤਰੀਆਂ ਨਾਲ ਕਾਮ-ਕ੍ਰੀਡਾ ਕਰਦਾ ਸੀ। ੧।

ਜੇ ਇਸਤਰੀ ਉਸ ਦੇ ਕਹੇ 'ਤੇ ਨ ਆਉਂਦੀ, ਉਸ ਦੀ ਮੰਜੀ ਚੁਕਵਾ ਕੇ ਮੰਗਵਾ ਲਿਆਂਦਾ। ਉਸ ਨਾਲ ਰਾਜਾ ਖੂਬ ਭੋਗ ਕਰਦਾ ਸੀ ਅਤੇ ਮਨ ਵਿਚ ਰਾਣੀ ਤੋਂ ਜ਼ਰਾ ਜਿੰਨਾ ਵੀ ਨਹੀਂ ਡਰਦਾ ਸੀ। ੨।

ਬਾਜ ਮਤੀ ਜਿਯ ਅਧਿਕ ਰਿਸਾਵੈ। ਸਬਕ ਸਿੰਘ ਪਰ ਕਛੁ ਨ ਬਸਾਵੈ।
ਤਬ ਤ੍ਰਿਯ ਏਕ ਚਰਿਤ੍ਰ ਬਿਚਾਰਿਯੋ। ਰਾਜਾ ਕੋ ਦੁਰਮਤਿ ਤੇ ਟਾਰਿਯੋ। ੩।

ਰੂਪਵਤੀ ਜੋ ਤ੍ਰਿਯ ਲਖਿ ਪਾਵੈ। ਸਬਕ ਸਿੰਘ ਸੋ ਜਾਇ ਸੁਨਾਵੈ।
ਤੁਮ ਰਾਜਾ ਤਿਹ ਤ੍ਰਿਯਾ ਬੁਲਾਵੋ। ਕਾਮ ਕੇਲ ਤਿਹ ਸਾਥ ਕਮਾਵੋ। ੪।

ਜਬ ਯੋ ਬਚਨ ਰਾਵ ਸੁਨਿ ਪਾਵੈ। ਤੋਨ ਤ੍ਰਿਯਾ ਕੋ ਬੋਲਿ ਪਠਾਵੈ।
ਜਾ ਕੀ ਰਾਨੀ ਪ੍ਰਭਾ ਉਚਾਰੈ। ਤਾ ਕੇ ਰਾਜਾ ਸੰਗ ਬਿਹਾਰੈ। ੫।

ਯਾ ਮੈ ਕਹੋ ਕਹਾ ਘਟ ਗਈ। ਜਾਨੁਕ ਹੋਹੁ ਭਿਟੋਅਨਿ ਭਈ।
ਜਾ ਤੇ ਮੋਰ ਰਾਵ ਸੁਖ ਪਾਵੈ। ਵਹੈ ਬਾਤ ਹਮਰੇ ਜਿਯ ਭਾਵੈ। ੬।

ਬਲੀ ਏਕ ਸੁੰਦਰ ਲਖਿ ਪਾਯੋ। ਪ੍ਰਥਮ ਤਵਨ ਕੀ ਤ੍ਰਿਯਹਿ ਭਿਟਾਯੋ।
ਜਬ ਵਹੁ ਪੁਰਖ ਅਧਿਕ ਰਿਸਿ ਭਰਿਯੋ। ਤਬ ਤਾ ਸੋ ਯੋ ਬਚਨ ਉਚਰਿਯੋ। ੭।

ਦੋਹਰਾ

ਕਾਮ ਕੇਲ ਤਾ ਸੋ ਕਰਿਯੋ ਰਾਨੀ ਅਤਿ ਸੁਖ ਪਾਇ।
ਬਹੁਰਿ ਬਚਨ ਤਿਹ ਪੁਰਖ ਸੋ ਐਸੇ ਕਹਿਯੋ ਸੁਨਾਇ। ੮।

ਚੌਪਈ

ਤੁਮਰੀ ਪ੍ਰਭਾ ਕਹੋ ਕਾ ਰਹੀ। ਨਿਜ ਨਾਰੀ ਰਾਜੈ ਜੋ ਚਹੀ।
ਜਾ ਕੀ ਤ੍ਰਿਯ ਸੋ ਔਰ ਬਿਹਾਰੈ। ਪ੍ਰਿਯ ਤਾ ਕੋ ਸਭ ਜਗਤ ਉਚਾਰੈ। ੯।

ਦੋਹਰਾ

ਪ੍ਰਥਮ ਭੋਗ ਮਨ ਭਾਵਤੋ ਰਾਨੀ ਕਿਯੋ ਬਨਾਇ।
ਬਹੁਰਿ ਬਚਨ ਤਾ ਸੋ ਕਹਿਯੋ ਐਸੇ ਰਿਸ ਉਪਜਾਇ। ੧੦।

ਚੌਪਈ

ਤੁਮਰੀ ਤ੍ਰਿਯ ਕੋ ਰਾਵ ਬੁਲਾਵੈ। ਕਾਮ ਭੋਗ ਤਿਹ ਸਾਥ ਕਮਾਵੈ।
ਤੂ ਨਹਿ ਮਰਿਯੋ ਲਾਜ ਕੋ ਮਰਈ। ਪਾਵਕ ਬਿਥੈ ਜਾਇ ਨਹਿ ਜਰਈ। ੧੧।

ਦੋਹਰਾ

ਕੈ ਯਹ ਮੂਰਖ ਰਾਵ ਤੇ ਬਦਲੇ ਲੇਹਿ ਬਨਾਇ।
ਨਾਤਰ ਬਦ੍ਰਿਕਾਸ਼੍ਰਮ ਬਿਥੈ ਗਰੋ ਹਿਮਾਚਲ ਜਾਇ। ੧੨।

ਚੌਪਈ

ਜੋ ਤ੍ਰਿਯ ਕਹੋ ਮੋਹਿ ਸੋ ਕਰੋ। ਸਬਕ ਸਿੰਘ ਤੇ ਨੈਕ ਨ ਡਰੋ।
ਇਨ ਕੀਨੇ ਗ੍ਰਿਹ ਖ੍ਰਾਰ ਹਮਾਰੋ। ਮੈਹੂੰ ਤਿਹ ਤ੍ਰਿਯ ਸੰਗ ਬਿਹਾਰੋ। ੧੩।

ਬਾਜ ਮਤੀ (ਰਾਣੀ) ਮਨ ਵਿਚ ਬਹੁਤ ਕ੍ਰੋਧ ਕਰਦੀ ਸੀ, ਪਰ ਸਬਕ ਸਿੰਘ ਤੇ ਉਸ ਦਾ ਕੋਈ ਵਸ ਨਹੀਂ ਚਲਦਾ ਸੀ। ਤਦ ਰਾਣੀ ਨੇ ਇਕ ਚਰਿਤ੍ਰ ਬਣਾਇਆ ਅਤੇ ਰਾਜੇ ਨੂੰ ਮਾਤੀ ਬੁੱਧੀ ਤੋਂ ਹਟਾਇਆ।੩।

ਕੋਈ ਰੂਪਵਾਨ ਇਸਤਰੀ ਰਾਣੀ ਵੇਖ ਲੈਂਦੀ, ਤਾਂ ਸਬਕ ਸਿੰਘ ਨੂੰ ਜਾ ਕੇ ਕਹਿੰਦੀ। ਹੇ ਰਾਜਨ! ਤੁਸੀਂ ਉਸ ਇਸਤਰੀ ਨੂੰ ਬੁਲਾਓ ਅਤੇ ਉਸ ਨਾਲ ਕਾਮ ਕ੍ਰੀੜਾ ਕਰੋ।੪।

ਜਦ ਰਾਜਾ ਇਹ ਗੱਲ ਸੁਣ ਲੈਂਦਾ ਤਾਂ ਉਸ ਇਸਤਰੀ ਨੂੰ ਬੁਲਾ ਲੈਂਦਾ। ਜਿਸ (ਇਸਤਰੀ) ਦੀ ਰਾਣੀ ਸੁੰਦਰਤਾ ਦਸਦੀ, ਉਸ ਨਾਲ ਰਾਜਾ ਰਮਣ ਕਰਦਾ।੫।

(ਰਾਣੀ ਸੋਚਦੀ) ਇਸ ਵਿਚ ਮੇਰਾ ਕੀ ਘਟਦਾ ਹੈ, ਮਾਨੋ ਮੈਂ ਮੇਲ ਕਰਾਉਣ ਵਾਲੀ ('ਭਿਟੋਅਨਿ') ਹੋ ਗਈ ਹਾਂ। ਜਿਸ ਤੇ ਮੇਰਾ ਰਾਜਾ ਸੁਖ ਪ੍ਰਾਪਤ ਕਰਦਾ ਹੈ, ਉਹੀ ਗੱਲ ਮੇਰੇ ਚਿਤ ਨੂੰ ਚੰਗੀ ਲਗਦੀ ਹੈ।੬।

ਰਾਣੀ ਨੇ ਇਕ ਸੁੰਦਰ ਬਲਵਾਨ ਵੇਖਿਆ। ਪਹਿਲਾਂ ਉਸ ਦੀ ਇਸਤਰੀ ਨੂੰ ਰਾਜੇ ਨਾਲ ਮਿਲਾਇਆ। ਜਦ ਉਹ ਪੁਰਸ਼ ਗੁੱਸੇ ਨਾਲ ਭਰ ਗਿਆ। ਤਦ ਉਸ ਨਾਲ ਰਾਣੀ ਨੇ ਇਸ ਤਰ੍ਹਾਂ ਗੱਲ ਕੀਤੀ।੭।

ਦੋਹਰਾ

ਰਾਣੀ ਨੇ ਉਸ ਨਾਲ ਕਾਮ-ਕ੍ਰੀੜਾ ਕੀਤੀ ਅਤੇ ਬਹੁਤ ਸੁਖ ਪ੍ਰਾਪਤ ਕੀਤਾ। ਫਿਰ ਉਸ ਪੁਰਸ਼ ਨੂੰ ਇਸ ਤਰ੍ਹਾਂ ਸੁਣਾ ਕੇ ਕਿਹਾ।੮।

ਚੌਪਈ

(ਹੇ ਮਿਤਰ!) ਦਸ, ਤੇਰੀ ਸ਼ੋਭਾ ਕੀ ਰਹਿ ਗਈ ਹੈ, ਜੇ ਰਾਜਾ ਤੇਰੀ ਇਸਤਰੀ ਨੂੰ ਚਾਹੁੰਦਾ ਹੈ। ਜਿਸ ਦੀ ਇਸਤਰੀ ਨਾਲ ਕੋਈ ਹੋਰ ਰਮਣ ਕਰੇ, ਉਸ ਨੂੰ ਸਾਰਾ ਸੰਸਾਰ ਧਿਕਾਰਦਾ ਹੈ।੯।

ਦੋਹਰਾ

ਪਹਿਲਾਂ ਰਾਣੀ ਨੇ ਉਸ ਨਾਲ ਮਨ ਭਾਉਂਦਾ ਭੋਗ ਕੀਤਾ ਅਤੇ ਫਿਰ ਇਸ ਤਰ੍ਹਾਂ ਬਚਨ ਕਹਿ ਕੇ ਉਸ ਦਾ ਗੁੱਸਾ ਭੜਕਾਇਆ।੧੦।

ਚੌਪਈ

(ਅਤੇ ਕਿਹਾ--) ਤੇਰੀ ਇਸਤਰੀ ਨੂੰ ਰਾਜਾ ਬੁਲਾਉਂਦਾ ਹੈ। ਉਸ ਨਾਲ ਕਾਮ-ਭੋਗ ਕਰਦਾ ਹੈ। ਤੂੰ ਲਾਜ ਦਾ ਮਾਰਿਆ ਮਰਦਾ ਕਿਉਂ ਨਹੀਂ ਜਾਂ ਅੱਗ ਵਿਚ ਜਾ ਕੇ ਸੜਦਾ ਕਿਉਂ ਨਹੀਂ।੧੧।

ਦੋਹਰਾ

ਜਾਂ ਤਾਂ ਇਸ ਮੂਰਖ ਰਾਜੇ ਤੋਂ ਚੰਗੀ ਤਰ੍ਹਾਂ ਬਦਲਾ ਲੈ, ਨਹੀਂ ਤਾਂ ਬਦ੍ਰਿਕਾਸ਼ਮ (ਬਦਰੀਨਾਥ) ਜਾ ਕੇ ਹਿਮਾਲੇ ਵਿਚ ਗਲ ਜਾ।੧੨।

ਚੌਪਈ

(ਉਸ ਪੁਰਸ਼ ਨੇ ਕਿਹਾ--) ਹੇ ਰਾਣੀ! ਜੇ ਤੂੰ ਕਹੇਂਗੀ, ਉਹੀ ਮੈਂ ਕਰਾਂਗਾ। (ਮੈਂ) ਸਬਕ ਸਿੰਘ ਤੋਂ ਜ਼ਰਾ ਵੀ ਨਹੀਂ ਡਰਾਂਗਾ। ਇਸ ਨੇ ਮੇਰਾ ਘਰ ਬਰਬਾਦ ਕੀਤਾ ਹੈ। ਮੈਂ ਵੀ ਉਸ ਦੀ ਇਸਤਰੀ ਨਾਲ ਰਮਣ ਕਰਾਂਗਾ।੧੩।

ਰੋਮਾਂਤਕ ਤੁਮ ਪ੍ਰਬਮ ਲਗਾਵੇ। ਸਕਲ ਤ੍ਰਿਯਾ ਕੋ ਭੇਸ ਛਕਾਵੇ।
ਜਬ ਤੁਮ ਕੋ ਰਾਜਾ ਲਖਿ ਪੈਰੈ। ਤੁਰਤੁ ਮਦਨ ਕੇ ਬਸਿ ਹੈ ਜੈਰੈ। ੧੪।

ਜਾਰ ਕੇਸ ਸਭ ਦੂਰਿ ਕਰਾਏ। ਭੂਖਨ ਅੰਗ ਅਨੂਪ ਸੁਹਾਏ।
ਜਾਇ ਦਰਸ ਰਾਜਾ ਕੋ ਦਿਯੋ। ਨ੍ਰਿਪ ਕੋ ਮੋਹਿ ਆਤਮਾ ਲਿਯੋ। ੧੫।
ਜਬ ਰਾਜੈ ਤਾ ਕੋ ਲਖਿ ਪਾਯੋ। ਦੌਰਿ ਸਦਨ ਰਾਨੀ ਕੇ ਆਯੋ।
ਹੇ ਸੁੰਦਰਿ ਮੈ ਤ੍ਰਿਯਕ ਨਿਹਾਰੀ। ਜਾਨੁਕ ਮਹਾ ਰੁਦ੍ਰ ਕੀ ਪ੍ਰਯਾਰੀ। ੧੬।

ਜੋ ਮੁਹਿ ਤਿਹ ਤੂ ਆਜ ਮਿਲਾਵੈ। ਜੋ ਮਾਗੇ ਮੁਖ ਤੇ ਸੋ ਪਾਵੈ।
ਰਾਨੀ ਫੂਲਿ ਬਚਨ ਸੁਨਿ ਗਈ। ਜੋ ਮੈ ਚਾਹਤ ਥੀ ਸੋਊ ਭਈ। ੧੭।
ਸੁਨਤ ਬਚਨ ਰਾਨੀ ਗ੍ਰਿਹ ਆਈ। ਤੋਨ ਜਾਰ ਕੋ ਦਯੋ ਭਿਟਾਈ।
ਜਬ ਤਾ ਕੋ ਨ੍ਰਿਪ ਹਾਥ ਚਲਾਯੋ। ਪਕਰਿ ਰਾਵ ਕੋ ਤਰੇ ਦਬਾਯੋ। ੧੮।
ਨ੍ਰਿਪ ਕੋ ਪਕਰਿ ਭੁਜਨ ਤੇ ਲਿਯੋ। ਗੁਦਾ ਭੋਗ ਤਾ ਕੋ ਦ੍ਰਿੜ ਕਿਯੋ।
ਤੋਰਿ ਤਾਰਿ ਤਨ ਰੁਪਿਰ ਚਲਾਯੋ। ਅਧਿਕ ਰਾਵ ਮਨ ਮਾਝ ਲਜਾਯੋ। ੧੯।

ਦੋਹਰਾ

ਗੁਦਾ ਭੋਗ ਭੇ ਤੇ ਨ੍ਰਿਪਤਿ ਮਨ ਮਹਿ ਰਹਿਯੋ ਲਜਾਇ।
ਤਾ ਦਿਨ ਤੇ ਕਾਹੂੰ ਤ੍ਰਿਯਹਿ ਲਯੋ ਨ ਨਿਕਟਿ ਬੁਲਾਇ। ੨੦। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੪। ੨੬੭੨। ਅਫਜ਼ੀ।

ਦੋਹਰਾ

ਦੁਹਿਤਾ ਸਾਹੁ ਫਿਰੰਗ ਕੀ ਜਾ ਕੋ ਰੂਪ ਅਪਾਰ।
ਤੀਨਿ ਭਵਨ ਭੀਤਰ ਕਹੂੰ ਤਾ ਸਮ ਔਰ ਨ ਨਾਰਿ। ੧।

ਚੌਪਈ

ਅਬਦੁਲ ਨਾਮ ਮੁਲਾਨਾ ਭਾਰੋ। ਸਹਿਰ ਜਹਾਨਾਬਾਦਿ ਉਜਿਯਾਰੋ।
ਹਾਜਰਾਤਿ ਜਬ ਬੈਠਿ ਮੰਗਾਵੈ। ਦੇਵ ਭੂਤ ਜਿਨਾਨ ਬੁਲਾਵੈ। ੨।

ਦੋਹਰਾ

ਦੇਵ ਭੂਤ ਜਿਨਾਤ ਕਹ ਲੇਵੈ ਨਿਕਟ ਬੁਲਾਇ।
ਜੋਨ ਬਾਤ ਚਿਤ ਮੈ ਰੁਚੈ ਤਿਨ ਤੇ ਲੇਤ ਮੰਗਾਇ। ੩।

ਚੌਪਈ

ਤਾ ਪੈ ਪਰੀ ਬਹੁਤ ਚਲਿ ਆਵੈ। ਕੋਊ ਨਾਚਿ ਉਠ ਕੋਊ ਗਾਵੈ।
ਭਾਤਿ ਭਾਤਿ ਕੇ ਭਾਵ ਦਿਖਾਵਹਿ। ਦੇਖਨਹਾਰ ਸਭੇ ਬਲਿ ਜਾਵਹਿ। ੪।

(ਰਾਣੀ ਨੇ ਉਸ ਨੂੰ ਸਮਝਾਇਆ ਕਿ) ਤੂੰ ਪਹਿਲਾਂ ਰੋਮ-ਨਾਸਨੀ ਲਗਾ ਅਤੇ ਸਾਰਾ ਇਸਤਰੀ ਦਾ ਸਰੂਪ ਬਣਾ। ਜਦ ਰਾਜਾ ਤੈਨੂੰ (ਇਸਤਰੀ ਰੂਪ) ਵਿਚ ਵੇਖ ਲਏਗਾ ਤਾਂ ਤੁਰਤ ਕਾਮ ਦੇ ਵਸ ਵਿਚ ਹੋ ਜਾਏਗਾ। ੧੪।

ਯਾਰ ਨੇ ਸਾਰੇ ਵਾਲ ਸਾਫ਼ ਕਰ ਦਿੱਤੇ। ਸ਼ਰੀਰ ਉੱਤੇ ਅਨੂਪਮ ਗਹਿਣੇ ਸਜਾ ਲਏ। ਜਾ ਕੇ ਰਾਜੇ ਨੂੰ ਵਿਖਾਲੀ ਦਿੱਤੀ। ਰਾਜੇ ਦੀ ਆਤਮਾ ਨੂੰ ਮੋਹ ਲਿਆ। ੧੫।

ਜਦ ਰਾਜੇ ਨੇ ਉਸ ਨੂੰ ਵੇਖਿਆ ਤਾਂ ਦੌੜ ਕੇ ਰਾਣੀ ਦੇ ਮਹੱਲ ਵਿਚ ਆਇਆ। (ਕਹਿਣ ਲਗਾ--)) ਹੇ ਸੁੰਦਰੀ! ਮੈਂ ਇਕ ਇਸਤਰੀ ਵੇਖੀ ਹੈ, ਮਾਨੋ ਮਹਾ ਰੁਦ੍ਰ ਦੀ ਪਿਆਰੀ (ਪਾਰਬਤੀ) ਹੋਵੇ। ੧੬।

ਜੇ ਤੂੰ ਮੈਨੂੰ ਉਹ ਅਜ ਮਿਲਾ ਦੇਵੇਂ, ਜੇ ਮੂੰਹੋਂ ਮੰਗੇਗੀ, ਉਹੀ ਪ੍ਰਾਪਤ ਕਰ ਲਵੇਂਗੀ। ਰਾਣੀ ਬਚਨ ਸੁਣ ਕੇ ਫੁਲ ਗਈ, (ਕਿਉਂਕਿ) ਜੇ ਮੈਂ ਚਾਹੁੰਦੀ ਸਾਂ, ਉਹੀ ਹੋ ਗਿਆ ਹੈ। ੧੭।

(ਇਹ) ਬਚਨ ਸੁਣ ਕੇ ਰਾਣੀ ਘਰ ਆਈ। ਉਸ ਯਾਰ ਨੂੰ ਮਿਲਵਾ ਦਿੱਤਾ। ਜਦ ਰਾਜੇ ਨੇ ਉਸ ਪ੍ਰਤਿ ਹੱਥ ਵਧਾਇਆ। ਉਸ ਨੇ ਪਕੜ ਕੇ ਰਾਜੇ ਨੂੰ ਦਬੋਚ ਲਿਆ। ੧੮।

ਰਾਜੇ ਨੂੰ ਬਾਂਹਵਾਂ ਤੋਂ ਪਕੜ ਲਿਆ ਅਤੇ ਉਸ ਨਾਲ ਚੰਗੀ ਤਰ੍ਹਾਂ ਗੁਦਾ-ਭੋਗ ਕੀਤਾ। ਤੋੜ ਤਾੜ ਕੇ ਰਾਜੇ ਦੇ ਸ਼ਰੀਰ (ਭਾਵੇਂ ਗੁਦਾ) ਤੋਂ ਲਹੂ ਵਗਾ ਦਿੱਤਾ। ਰਾਜਾ (ਇਸ ਕਰ ਕੇ) ਮਨ ਵਿਚ ਬਹੁਤ ਲਜਿਤ ਹੋਇਆ। ੧੯।

ਦੌਹਰਾ

ਗੁਦਾ-ਭੋਗ ਕਰ ਕੇ ਰਾਜਾ ਮਨ ਵਿਚ ਬਹੁਤ ਲਜਾਇਆ। ਉਸ ਦਿਨ ਤੋਂ ਕਿਸੇ ਵੀ ਇਸਤਰੀ ਨੂੰ (ਰਾਜੇ ਨੇ ਆਪਣੇ) ਨੇੜੇ ਨ ਬੁਲਾਇਆ। ੨੦।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੩੪। ੨੬੭੨। ਚਲਦਾ।

ਦੌਹਰਾ

ਫਿਰੰਗ ਸ਼ਾਹ ਦੀ ਇਕ ਪੁੱਤਰੀ ਦਾ ਬਹੁਤ ਸੁੰਦਰ ਰੂਪ ਸੀ। ਤਿੰਨਾਂ ਲੋਕਾਂ ਵਿਚ ਉਸ ਸਮਾਨ ਕੋਈ ਸੁੰਦਰ ਇਸਤਰੀ ਨਹੀਂ ਸੀ। ੧।

ਚੌਪਈ

ਅਬਦੁਲ ਨਾਂ ਦਾ ਇਕ ਵੱਡਾ ਮੁਲਾਣਾ ਸੀ। (ਉਹ) ਜਹਾਨਾਬਾਦ ਸ਼ਹਿਰ ਵਿਚ ਬਹੁਤ ਪ੍ਰਸਿੱਧ ਸੀ। ਜਦ ਉਹ ਬੈਠ ਕੇ 'ਹਾਜਰਾਤ' (ਜਿੰਨ ਭੂਤ) ਮੰਗਵਾਉਣ (ਦੀ ਕ੍ਰਿਆ) ਕਰਦਾ ਸੀ ਤਾਂ ਦੇਓ, ਭੂਤ ਅਤੇ ਜਿੰਨਾਂ ਨੂੰ ਬੁਲਾ ਲੈਂਦਾ ਸੀ। ੨।

ਦੌਹਰਾ

(ਉਹ) ਦੇਓਆਂ, ਭੂਤਾਂ ਅਤੇ ਜਿੰਨਾਂ ਨੂੰ ਆਪਣੇ ਕੋਲ ਬੁਲਾ ਲੈਂਦਾ ਸੀ। ਜੋ ਵੀ ਗੱਲ (ਭਾਵੇਂ ਵਸਤੂ) ਉਸ ਦੇ ਚਿਤ ਵਿਚ ਚੰਗੀ ਲਗਦੀ, ਉਨ੍ਹਾਂ ਰਾਹੀਂ ਮੰਗਵਾ ਲੈਂਦਾ। ੩।

ਚੌਪਈ

ਉਸ ਕੋਲ ਬਹੁਤ ਸਾਰੀਆਂ ਪਰੀਆਂ ਚਲ ਕੇ ਆਉਂਦੀਆਂ ਸਨ। ਕੋਈ ਉਠ ਕੇ ਨਚਦੀ ਸੀ ਅਤੇ ਕੋਈ ਗਾਉਂਦੀ ਸੀ। ਭਾਂਤ ਭਾਂਤ ਦੇ ਹਾਵ-ਭਾਵ ਦਿਖਾਉਂਦੀਆਂ ਸਨ। ਸਾਰੇ ਦੇਖਣ ਵਾਲੇ ਬਲਿਹਾਰੇ ਜਾਂਦੇ ਸਨ। ੪।

ਲਾਲ ਪਰੀ ਇਕ ਬਚਨ ਉਚਾਰੋ। ਸਾਹ ਪਰੀ ਸੁਨੁ ਬੈਨ ਹਮਾਰੋ।
ਸੁੰਦਰਿ ਕਲਾ ਕੁਅਰਿ ਇਕ ਭਾਰੀ। ਜਨੁਕ ਰੂਪ ਕੀ ਰਾਸਿ ਸਵਾਰੀ। ੫।

ਦੋਹਰਾ

ਤਾਹੀ ਤੇ ਬਿਧਿ ਰੂਪ ਲੈ ਕੀਨੇ ਰੂਪ ਅਨੇਕ।
ਰੀਝਿ ਰਹੀ ਮੈ ਨਿਰਖਿ ਛਬਿ ਮਨ ਕ੍ਰਮ ਸਹਿਤ ਬਿਬੇਕ। ੬।

ਚੌਪਈ

ਤਾ ਕੀ ਪ੍ਰਭਾ ਜਾਤ ਨਹਿ ਕਹੀ। ਜਾਨੁਕ ਫੂਲਿ ਮਾਲਿਤੀ ਰਹੀ।
ਕਵਨ ਸੁ ਕਬਿ ਤਿਹ ਪ੍ਰਭਾ ਉਚਾਰੈ। ਕੋਟਿ ਸੂਰ ਜਨੁ ਚੜੇ ਸਵਾਰੇ। ੭।

ਮੁਲਾ ਬਾਤ ਸੁਵਨ ਯਹ ਸੁਨੀ। ਬਿਰਹ ਬਿਕਲ ਹੈ ਮੂੰਡੀ ਧੁਨੀ।
ਏਕ ਦੇਵ ਭੋਜਾ ਤਹ ਜਾਈ। ਤਾ ਕੀ ਖਾਟ ਉਠਾਇ ਮੰਗਾਈ। ੮।

ਵਾ ਸੁੰਦਰਿ ਕੋ ਕਛੁ ਨ ਬਸਾਯੋ। ਮੁਲਾ ਕੇ ਸੰਗ ਭੋਗ ਕਮਾਯੋ।
ਬੀਤੀ ਰੈਨਿ ਭੋਰ ਜਬ ਭਯੋ। ਤਿਹ ਪਹੁਚਾਇ ਤਹੀ ਤਿਨ ਦਯੋ। ੯।

ਐਸੀ ਬਿਧਿ ਤਿਹ ਰੋਜ ਬੁਲਾਵੈ। ਹੋਤ ਉਦੋਤ ਫਿਰੰਗ ਪਠਾਵੈ।
ਮਨ ਮਾਨਤ ਕੇ ਕੇਲਨ ਕਰੈ। ਭਾਤਿ ਭਾਤਿ ਕੇ ਭੋਗਨ ਭਰੈ। ੧੦।

ਦੋਹਰਾ

ਦੇਵ ਦੇਖਿ ਕਾਜੀ ਨਿਰਖਿ ਸੁੰਦਰਿ ਅਧਿਕ ਡਰਾਇ।
ਨਾਕ ਚੜਾਏ ਰਤਿ ਕਰੈ ਤਾ ਪੈ ਕਛੁ ਨ ਬਸਾਇ। ੧੧।

ਚੌਪਈ

ਤਬ ਤਿਨ ਏਕ ਉਪਾਇ ਬਿਚਾਰਿਯੋ। ਕਰ ਮੈ ਏਕ ਪਤ੍ਰ ਲਿਖਿ ਡਾਰਿਯੋ।
ਕਾਜੀ ਸਾਥ ਬਾਤ ਯੋ ਕਹੀ। ਮੇਰੇ ਹੋਸ ਚਿਤ ਇਕ ਰਹੀ। ੧੨।

ਦੋਹਰਾ

ਅਬ ਲੋ ਸਦਨ ਦਿਲੀਸ ਕੇ ਦ੍ਰਿਗਨ ਬਿਲੋਕੇ ਨਾਹਿ।
ਯਹੈ ਹੋਸ ਮਨ ਮੈ ਚੁਭੀ ਸੁਨੁ ਕਾਜਿਨ ਕੇ ਨਾਹਿ। ੧੩।
ਦੇਵ ਸਾਥ ਕਾਜੀ ਕਹਿਯੋ ਯਾ ਕੋ ਭਵਨ ਦਿਖਾਇ।
ਬਹੁਰੋ ਖਾਟ ਉਠਾਇ ਕੈ ਦੀਜਹੁ ਹ੍ਯਾ ਪਹੁਚਾਇ। ੧੪।

ਚੌਪਈ

ਤਾ ਕੋ ਦੇਵ ਤਹਾ ਲੈ ਗਯੋ। ਸਭ ਹੀ ਧਾਮ ਦਿਖਾਵਤ ਭਯੋ।
ਸਾਹ ਸਾਹ ਕੋ ਪੂਤ ਦਿਖਾਰਿਯੋ। ਹਰ ਅਰਿ ਸਰ ਤਾ ਤ੍ਰਿਯ ਕੋ ਮਾਰਿਯੋ। ੧੫।

ਲਾਲ ਪਰੀ ਨੇ ਸ਼ਾਹ ਪਰੀ ਨੂੰ ਕਿਹਾ ਕਿ ਤੂੰ ਮੇਰੀ ਇਕ ਗੱਲ ਸੁਣ। ਇਕ ਕਲਾ ਕੁਆਰਿ ਨਾਂ ਦੀ ਬਹੁਤ ਸੁੰਦਰ ਇਸਤਰੀ ਹੈ, ਮਾਨੋ ਰੂਪ ਦੀ ਖਾਣ ਬਣਾਈ ਗਈ ਹੋਵੇ।੫।

ਦੌਹਰਾ

ਉਸੇ ਤੋਂ ਵਿਧਾਤਾ ਨੇ ਰੂਪ ਲੈ ਕੇ ਅਨੇਕ ਰੂਪ ਤਿਆਰ ਕੀਤੇ ਹਨ। ਉਸ ਦੀ ਛਬੀ ਨੂੰ ਵੇਖ ਕੇ ਮੈਂ ਮਨ, ਕਰਮ ਅਤੇ ਵਿਵੇਕ ਕਰ ਕੇ ਰੀਝ ਗਈ ਹਾਂ।੬।

ਚੌਪਈ

ਉਸ ਦੀ ਸੁੰਦਰਤਾ ਦਾ ਵਰਣਨ ਨਹੀਂ ਕੀਤਾ ਜਾ ਸਕਦਾ। ਮਾਨੋ ਮਾਲਤੀ ਦਾ ਫੁਲ ਹੋਵੇ। ਕਿਹੜਾ ਕਵੀ ਉਸ ਦੀ ਪ੍ਰਭਾ ਦਾ ਬਖਾਨ ਕਰ ਸਕਦਾ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਕਰੋੜਾਂ ਸੂਰਜ ਸੰਵਰ ਕੇ ਚੜ੍ਹ ਪਏ ਹੋਣ।੭।

ਮੁੱਲਾ ਨੇ ਜਦ ਕੰਨਾਂ ਨਾਲ ਸਭ ਕੁਝ ਸੁਣਿਆ ਤਾਂ ਬਿਰਹੋਂ ਨਾਲ ਵਿਆਕੁਲ ਹੋ ਕੇ ਸਿਰ ਹਿਲਾਉਣ ਲਗਾ। (ਉਸ ਨੇ) ਇਕ ਦੇਓ ਉਥੇ ਭੇਜਿਆ ਅਤੇ ਉਸ ਦੀ ਮੰਜੀ ਚੁਕਵਾ ਕੇ ਮੰਗਵਾ ਲਈ।੮।

ਉਸ ਸੁੰਦਰੀ ਦਾ ਕੋਈ ਵਸ ਨ ਚਲਿਆ ਅਤੇ ਮੁੱਲਾ ਨਾਲ (ਉਸ ਨੇ) ਭੋਗ ਕੀਤਾ। ਜਦ ਰਾਤ ਬੀਤ ਗਈ ਅਤੇ ਸਵੇਰ ਹੋ ਗਈ ਤਾਂ ਉਸ ਨੂੰ ਉਥੇ ਹੀ ਪਹੁੰਚਾ ਦਿੱਤਾ ਗਿਆ।੯।

ਇਸ ਤਰ੍ਹਾਂ ਨਾਲ (ਮੁੱਲਾ) ਉਸ ਨੂੰ ਰੋਜ਼ ਬੁਲਾਉਂਦਾ। ਅਤੇ ਸਵੇਰ ਹੋਣ ਤੇ ਫਿਰੰਗ (ਸ਼ਾਹ) ਕੋਲ ਭੇਜ ਦਿੰਦਾ। ਮਨ ਭਾਉਂਦੀ ਕਾਮ-ਕ੍ਰੀੜਾ ਕਰਦਾ ਅਤੇ ਭਾਂਤ ਭਾਂਤ ਦੇ ਭੋਗ ਨਾਲ (ਮਨ) ਭਰਦਾ।੧੦।

ਦੌਹਰਾ

ਦੇਓ ਅਤੇ ਕਾਜ਼ੀ ਨੂੰ ਵੇਖ ਕੇ ਉਹ ਸੁੰਦਰੀ ਬਹੁਤ ਡਰਦੀ ਸੀ। ਉਹ ਨਕ ਚੜ੍ਹਾ ਕੇ ਰਤੀ-ਕ੍ਰੀੜਾ ਕਰਦੀ ਸੀ, (ਕਿਉਂਕਿ) ਉਸ ਦਾ ਕੁਝ ਵਸ ਨਹੀਂ ਚਲਦਾ ਸੀ।੧੧।

ਚੌਪਈ

ਤਦ ਉਸ ਨੇ ਇਕ ਉਪਾ ਵਿਚਾਰਿਆ ਅਤੇ ਹੱਥ ਨਾਲ ਇਕ ਪੱਤਰ ਲਿਖਿਆ। ਕਾਜ਼ੀ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਮੇਰੇ ਮਨ ਵਿਚ ਇਕ ਇੱਛਾ ('ਹੋਸ') ਰਹੀ ਹੈ।੧੨।

ਦੌਹਰਾ

ਹੇ ਕਾਜ਼ੀਆਂ ਦੇ ਸ਼ਿਰੋਮਣੀ! ਸੁਣੋ, ਮੈਂ ਅਜ ਤਕ ਦਿੱਲੀ ਦੇ ਬਾਦਸ਼ਾਹ ਦਾ ਮਹੱਲ ਨਹੀਂ ਵੇਖਿਆ। ਇਹੀ ਇੱਛਾ ਮੇਰੇ ਮਨ ਵਿਚ ਚੁਭੀ ਪਈ ਹੈ।੧੩। ਕਾਜ਼ੀ ਨੇ ਦੇਓ ਨੂੰ ਕਿਹਾ। ਇਸ ਨੂੰ ਬਾਦਸ਼ਾਹ ਦਾ ਮਹੱਲ ਵਿਖਾ ਦਿਓ ਅਤੇ ਫਿਰ ਮੰਜੀ ਨੂੰ ਚੁਕ ਕੇ ਇਥੇ ਪਹੁੰਚਾ ਦਿਓ।੧੪।

ਚੌਪਈ

ਉਸ (ਪਰੀ) ਨੂੰ ਦੇਓ ਉਥੇ ਲੈ ਗਿਆ। ਸਾਰਾ ਮਹੱਲ ਵਿਖਾ ਦਿੱਤਾ। ਬਾਦਸ਼ਾਹ ਅਤੇ ਬਾਦਸ਼ਾਹ ਦਾ ਪੁੱਤਰ ਵਿਖਾਇਆ। (ਜਿਸ ਨੂੰ ਵੇਖ ਕੇ) ਕਾਮ ਦੇਵ ('ਹਰ-ਅਰਿ') ਨੇ ਉਸ ਇਸਤਰੀ ਨੂੰ ਤੀਰ ਮਾਰਿਆ।੧੫।

ਚਿਤ੍ਰ ਦੇਵ ਕੇ ਹੋਰਤ ਭਈ। ਪਤਿਯਾ ਡਾਰਿ ਹਾਥ ਤੇ ਦਈ।
ਆਪੁ ਬਹੁਰਿ ਕਾਜੀ ਕੈ ਆਈ। ਉਤਿ ਪਤਿਯਾ ਤਿਨ ਛੋਰਿ ਬਚਾਈ। ੧੬।

ਦੋਹਰਾ

ਫਿਰੰਗ ਰਾਵ ਕੀ ਮੈ ਸੁਤਾ ਲ੍ਯਾਵਤ ਦੇਵ ਉਠਾਇ।
ਮੇ ਸੋ ਕਾਜੀ ਮਾਨਿ ਰਤਿ ਦੇਹ ਤਹਾ ਪਹੁਚਾਇ। ੧੭।
ਮੈ ਤੁਮ ਪਰ ਅਟਕਤਿ ਭਈ ਤਾ ਤੇ ਲਿਖਿਯੋ ਬਨਾਇ।
ਨਿਜੁ ਨਾਰੀ ਮੁਹਿ ਕੀਜੀਯੋ ਦੇਵ ਕਾਜਿਯਹਿ ਘਾਇ। ੧੮।

ਚੌਪਈ

ਤਬ ਤਿਨ ਜੰਤ੍ਰ ਮੰਤ੍ਰ ਬਹੁ ਕਰੇ। ਜਾ ਤੇ ਦੇਵ ਰਾਜ ਜੂ ਜਰੇ।
ਬਹੁਰਿ ਕਾਜਿਯਹਿ ਪਕਰਿ ਮੰਗਾਯੋ। ਮੁਸਕ ਬਾਧਿ ਦਰਿਯਾਏ ਛੁਬਾਯੋ। ੧੯।

ਬਹੁਰੇ ਤੋਨ ਤ੍ਰਿਯਾ ਕੋ ਬਰਿਯੋ। ਭਾਤਿ ਭਾਤਿ ਕੇ ਭੋਗਨ ਕਰਿਯੋ।
ਦੇਵਰਾਜ ਮੰਤ੍ਰਨ ਸੋ ਜਾਰਿਯੋ। ਤਾ ਪਾਛੇ ਕਾਜੀ ਕੋ ਮਾਰਿਯੋ। ੨੦।

ਜੋ ਚਤੁਰਾ ਚਿਤ ਚਰਿਤ ਬਨਾਯੋ। ਮਨ ਮੋ ਚਹਿਯੋ ਵਹੈ ਪਤਿ ਪਾਯੋ।
ਦੇਵ ਰਾਜ ਕੋ ਆਦਿ ਜਰਾਇਸ। ਤਾ ਪਾਛੇ ਕਾਜੀ ਕਹ ਘਾਇਸ। ੨੧।

ਦੋਹਰਾ

ਨ੍ਰਿਪ ਸੁਤ ਕੇ ਭਰਤਾ ਕਿਯੋ ਚਤੁਰਾ ਚਰਿਤ ਸੁ ਧਾਰਿ।
ਮਨ ਮਾਨਤ ਕੇ ਬਰੁ ਬਰਿਯੋ ਦੇਵ ਕਾਜਿਯਹਿ ਮਾਰਿ। ੨੨। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੈਤ੍ਰੀਸਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੩੫। ੨੬੯੪। ਅਫ੍ਰਜ਼ੀ।

ਦੋਹਰਾ

ਧਰਮ ਛੇਤ੍ਰ ਕੁਰਛੇਤ੍ਰ ਕੇ ਰਬ ਬਚਿਤ੍ਰ ਨ੍ਰਿਪ ਏਕ।
ਬਾਜ ਰਾਜ ਸੰਪਤਿ ਸਹਿਤ ਜੀਤੇ ਜੁਧ ਅਨੇਕ। ੧।

ਚੌਪਈ

ਭ੍ਰਮਰ ਮਤੀ ਤਾ ਕੀ ਬਰ ਨਾਰੀ। ਜਨੁਕ ਚੰਦ੍ਰ ਕੋ ਚੀਰਿ ਨਿਕਾਰੀ।
ਜੋਬਨ ਜੋਬ ਅਧਿਕ ਤਿਹ ਸੋਹੈ। ਸੁਰ ਨਰ ਨਾਗਿ ਭੁਜੰਗਨ ਮੋਹੈ। ੨।

ਭਦ੍ਰ ਭਵਾਨੀ ਇਕ ਸੰਨ੍ਯਾਸੀ। ਜਾਨੁਕ ਆਪੁ ਗਤਿਯੋ ਅਬਿਨਾਸੀ।
ਰਾਨੀ ਲਖਿਯੋ ਜਬੈ ਅਭਿਮਾਨੀ। ਨਿਰਖਿ ਰੂਪ ਹ੍ਵੈ ਗਈ ਦਿਵਾਨੀ। ੩।

ਉਹ ਚਿਤ੍ਰ ਦੇਓ ਨੂੰ ਵੇਖਦੀ ਰਹੀ ਅਤੇ ਹੱਥ ਵਿਚੋਂ ਪਾਤੀ (ਪਤ੍ਰਿਕਾ) ਸੁਟ ਦਿੱਤੀ।
(ਉਹ) ਆਪ ਫਿਰ ਕਾਜ਼ੀ ਕੋਲ ਆ ਗਈ। ਉਧਰ ਉਸ ਨੇ ਚਿੱਠੀ ਖੋਲ੍ਹ ਕੇ ਪੜ੍ਹਾਈ। ੧੬।

ਦੌਹਰਾ

(ਉਸ ਵਿਚ ਲਿਖਿਆ ਸੀ) ਮੈਂ ਫਿਰੰਗ ਰਾਜੇ ਦੀ ਧੀ ਹਾਂ ਅਤੇ ਮੈਨੂੰ ਦੇਓ ਉਠਾ ਲਿਆਉਂਦਾ ਹੈ। ਮੇਰੇ ਨਾਲ ਕਾਜ਼ੀ ਕਾਮ-ਕ੍ਰੀੜਾ ਕਰਦਾ ਹੈ ਅਤੇ (ਫਿਰ) ਮੈਨੂੰ ਉਥੇ ਪਹੁੰਚਾ ਦਿੰਦਾ ਹੈ। ੧੭। ਮੈਂ ਤੈਨੂੰ (ਵੇਖਦਿਆਂ ਹੀ) ਮੋਹਿਤ ਹੋ ਗਈ ਹਾਂ, ਇਸ ਲਈ ਇਹ ਪੱਤਰ ਲਿਖਿਆ ਹੈ। ਮੈਨੂੰ ਆਪਣੀ ਪਤਨੀ ਬਣਾ ਲਵੋ ਅਤੇ ਦੇਓ ਤੇ ਕਾਜ਼ੀ ਨੂੰ ਮਾਰ ਦਿਓ। ੧੮।

ਚੌਪਈ

ਤਦ ਉਸ (ਬਾਦਸ਼ਾਹ ਦੇ ਪੁੱਤਰ ਨੇ) ਬਹੁਤ ਜੰਤ੍ਰ ਮੰਤ੍ਰ ਕੀਤੇ। ਜਿਸ ਕਰ ਕੇ ਦੇਓ ਸੜ ਗਿਆ। ਫਿਰ ਕਾਜ਼ੀ ਨੂੰ ਪਕੜ ਕੇ ਮੰਗਵਾਇਆ। ਮੁਸਕਾਂ ਬੰਨ੍ਹ ਕੇ ਦਰਿਆ ਵਿਚ ਡੁਬਵਾਇਆ। ੧੯।

ਫਿਰ ਉਸ ਇਸਤਰੀ ਨਾਲ ਵਿਆਹ ਕਰ ਲਿਆ ਅਤੇ (ਉਸ ਨਾਲ) ਭਾਂਤ ਭਾਂਤ ਦੇ ਭੋਗ ਵਿਲਾਸ ਕੀਤੇ। (ਪਹਿਲਾਂ) ਦੇਓ ਨੂੰ ਮੰਤ੍ਰਾਂ ਨਾਲ ਸਾੜਿਆ। ਉਸ ਪਿਛੋਂ ਕਾਜ਼ੀ ਨੂੰ ਮਾਰਿਆ। ੨੦।

ਉਸ ਚਾਲਾਕ ਇਸਤਰੀ ਨੇ ਮਨ ਵਿਚ ਜੋ ਚਰਿਤ੍ਰ ਬਣਾਇਆ, (ਉਸ ਕਰ ਕੇ) ਮਨ ਚਾਹਿਆ ਪਤੀ ਪ੍ਰਾਪਤ ਕੀਤਾ। ਪਹਿਲਾਂ ਦੇਓ ਨੂੰ ਸੜਵਾਇਆ। ਉਸ ਪਿਛੋਂ ਕਾਜ਼ੀ ਨੂੰ ਮਰਵਾਇਆ। ੨੧।

ਦੌਹਰਾ

ਇਹ ਚਰਿਤ੍ਰ ਕਰ ਕੇ ਚਤੁਰ ਇਸਤਰੀ ਨੇ ਬਾਦਸ਼ਾਹ ਦੇ ਪੁੱਤਰ ਨੂੰ ਪਤੀ ਬਣਾਇਆ ਅਤੇ ਮਨਚਾਹੇ ਵਰ ਨੂੰ ਪ੍ਰਾਪਤ ਕਰ ਕੇ ਦੇਓ ਅਤੇ ਕਾਜ਼ੀ ਨੂੰ ਮਰਵਾ ਦਿੱਤਾ। ੨੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੫ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੩੫। ੨੬੯੪। ਚਲਦਾ।

ਦੌਹਰਾ

ਧਰਮ-ਖੇਤਰ ਕਰੁਕਸ਼ੇਤ੍ਰ ਵਿਚ ਬਚਿਤ੍ਰ ਰਥ ਨਾਂ ਦਾ ਇਕ ਰਾਜਾ ਸੀ। ਉਸ ਨੇ ਘੋੜਿਆਂ, ਰਾਜਿਆਂ ਅਤੇ ਸੰਪਤੀ ਸਮੇਤ ਅਨੇਕ ਯੁੱਧ ਜਿੱਤੇ ਸਨ। ੧।

ਚੌਪਈ

ਉਸ ਦੀ ਭ੍ਰਮਰ ਮਤੀ ਨਾਮ ਦੀ ਇਕ ਸੁੰਦਰ ਇਸਤਰੀ ਸੀ, ਮਾਨੋ ਚੰਦ੍ਰਮਾ ਨੂੰ ਚੀਰ ਕੇ ਕਵੀ ਹੋਵੇ। ਉਸ ਦਾ ਜੋਬਨ ਅਤੇ ਛਬੀ ਬਹੁਤ ਸ਼ੋਭਦੀ ਸੀ (ਜਿਸ ਕਰ ਕੇ) ਦੇਵਤੇ, ਮਨੁੱਖ ਅਤੇ ਨਾਗ ਤੇ ਭੁਜੰਗ ਮੋਹੇ ਪਏ ਸਨ। ੨।

ਭਦ੍ਰ ਭਵਾਨੀ ਨਾਂ ਦਾ ਇਕ ਸੰਨਿਆਸੀ ਸੀ। (ਇੰਜ ਪ੍ਰਤੀਤ ਹੁੰਦਾ ਸੀ ਕਿ) ਅਭਿਨਾਸ਼ੀ ਨੇ (ਉਸ ਨੂੰ) ਆਪ ਬਣਾਇਆ ਹੋਵੇ। ਰਾਣੀ ਨੇ ਜਦ ਉਸ ਅਭਿਮਾਨੀ ਨੂੰ ਵੇਖਿਆ ਤਾਂ ਉਸ ਦਾ ਰੂਪ ਵੇਖ ਕੇ ਦੀਵਾਨੀ ਹੋ ਗਈ। ੩।

ਦੋਹਰਾ

ਭਦ੍ਰ ਭਵਾਨੀ ਕੇ ਭਵਨ ਦੀਨੀ ਸਖੀ ਪਠਾਇ।
ਭਵਨ ਬੁਲਾਯੋ ਭਦ੍ਰ ਕਰ ਭ੍ਰਮਰ ਕਲਾ ਸੁਖ ਪਾਇ। ੪।

ਅਤਿਲ

ਸੁਨਤ ਭਵਾਨੀ ਭਦ੍ਰ ਬਚਨ ਤਹ ਆਇਯੋ।
ਭ੍ਰਮਰ ਕਲਾ ਕੇ ਰੂਪ ਨਿਰਖਿ ਸੁਖ ਪਾਇਯੋ।
ਨਾਥ ਭਲੀ ਬਿਧਿ ਰਹੋ ਸਦਾ ਸੁਖ ਮੰਗਹੀ।
ਹੋ ਆਜੁ ਸਭੈ ਦੁਖ ਬਿਸਰੇ ਨਿਰਖਤ ਅੰਗ ਹੀ। ੫।

ਦੋਹਰਾ

ਭ੍ਰਮਰ ਕਲਾ ਤਾ ਕੇ ਨਿਰਖਿ ਬਿਸਰੈ ਸੋਕ ਅਪਾਰ।
ਮੋਦ ਬਢਿਯੋ ਤਨ ਮੈ ਘਨੋ ਸੁਖੀ ਕਰੇ ਕਰਤਾਰ। ੬।
ਡਾਰੇ ਸਾਰੀ ਨੀਲ ਕੀ ਓਟ ਅਚੂਕ ਚੁਕੈਨ।
ਲਗੇ ਅਟਿਕ ਠਾਵੈ ਰਹੈ ਬਡੇ ਬਿਰਹਿਯਾ ਨੈਨ। ੭।

ਛੰਦ

ਪ੍ਰਥਮ ਬਿਰਹ ਹਮ ਬਰੇ ਮੂੰਡ ਅਪਨੋ ਮੂੰਡਾਯੋ।
ਬਹੁਰਿ ਬਿਰਹਿ ਕੇ ਬਰੇ ਜਟਨ ਕੇ ਸੀਸ ਰਖਾਯੋ।
ਧੂਰਿ ਸੀਸ ਮੈ ਡਾਰਿ ਅਧਿਕ ਜੋਗੀਸ ਕਹਾਏ।
ਜਬ ਤੇ ਬਨ ਕੋ ਗਏ ਬਹੁਰਿ ਪੁਰ ਮਾਝ ਨ ਆਏ। ੮।

ਪ੍ਰਥਮ ਅਤ੍ਰ ਰਿਖਿ ਭਏ ਬਰੀ ਅਨਸੂਆ ਜਿਨਹੂੰ।
ਬਹੁਰਿ ਰਾਮ ਜੂ ਭਏ ਕਰੀ ਸੀਤਾ ਤ੍ਰਿਯ ਤਿਨਹੂੰ।
ਕ੍ਰਿਸਨ ਬਿਸਨ ਅਵਤਾਰ ਕਰੀ ਸੋਲਹ ਸੈ ਨਾਰੀ।
ਤ੍ਰਿਯਾ ਪੁਰਖ ਕੀ ਰੀਤਿ ਜਗਤ ਜਗਤੋਸ ਬਿਬਾਰੀ। ੯।

ਸੁਨਤ ਚਤੁਰਿ ਕੋ ਬਚਨ ਚਤੁਰ ਰੀਝਿਯੋ ਸੰਨ੍ਯਾਸੀ।
ਹਾਵ ਭਾਵ ਕਰਿ ਬਹੁਤ ਬਿਹਸਿ ਇਕ ਗਾਥ ਪ੍ਰਕਾਸੀ।
ਸੁਨੁ ਸੁੰਦਰਿ ਤਵ ਰੂਪ ਅਧਿਕ ਬਿਧਿ ਆਪੁ ਬਨਾਯੋ।
ਹੋ ਤਾ ਤੇ ਹਮਰੋ ਚਿਤ ਤੁਮੈ ਲਖਿ ਅਧਿਕ ਲੁਭਾਯੋ। ੧੦।

ਦੋਹਰਾ

ਭ੍ਰਮਰ ਕਲਾ ਏ ਬਚਨ ਕਹਿ ਤਾ ਕੇ ਸਤਹਿ ਟਰਾਇ।
ਬਹੁਰਿ ਭੋਗਿ ਤਾ ਸੋ ਕਰਿਯੋ ਅਧਿਕ ਹਿੰਦੈ ਸੁਖ ਪਾਇ। ੧੧।
ਭਾਤਿ ਭਾਤਿ ਚੁੰਬਨ ਕਰੇ ਆਸਨ ਕਰੇ ਅਨੇਕ।
ਰਤਿ ਮਾਨੀ ਰੁਚਿ ਮਾਨਿ ਕੈ ਸੋਕਿ ਨ ਰਹਿਯੋ ਏਕ। ੧੨।
ਰਥ ਬਚਿਤ੍ਰ ਰਾਜਾ ਤਹਾ ਤੁਰਤ ਪਹੁੰਚੁਯੋ ਆਇ।
ਭੇਦ ਸੁਨਤ ਰਾਨੀ ਡਰੀ ਚਿਤ ਮੈ ਅਧਿਕ ਲਜਾਇ। ੧੩।

ਦੋਹਰਾ

ਭਦ੍ਰ ਭਵਾਨੀ ਦੇ ਘਰ (ਭ੍ਰਮਰ ਮਤੀ ਨੇ) ਆਪਣੀ ਸਖੀ ਨੂੰ ਭੇਜਿਆ ਅਤੇ ਭਦ੍ਰ ਨੂੰ ਘਰ ਬੁਲਾ ਕੇ ਭ੍ਰਮਰ ਮਤੀ (ਭ੍ਰਮਰ ਕਲਾ) ਨੇ ਬਹੁਤ ਸੁਖ ਪ੍ਰਾਪਤ ਕੀਤਾ।੪।

ਅਤਿਲ

ਭਦ੍ਰ ਭਵਾਨੀ ਬਚਨ ਸੁਣ ਕੇ ਉਥੇ ਆ ਗਿਆ। ਭ੍ਰਮਰ ਕਲਾ ਦਾ ਰੂਪ ਵੇਖ ਕੇ ਬਹੁਤ ਪ੍ਰਸੰਨ ਹੋਇਆ। (ਇਸਤਰੀ ਨੇ ਕਿਹਾ--)) ਹੇ ਨਾਥ! (ਮੈਂ) ਸਦਾ ਤੇਰਾ ਸੁਖ ਮੰਗਦੀ ਹਾਂ ਕਿ ਤੁਸੀਂ ਚੰਗੀ ਤਰ੍ਹਾਂ ਰਹੋ। ਤੁਹਾਡੇ ਸ਼ਰੀਰ ਨੂੰ ਵੇਖ ਕੇ ਮੇਰੇ ਸਾਰੇ ਦੁਖ ਦੂਰ ਹੋ ਗਏ ਹਨ।੫।

ਦੋਹਰਾ

ਉਸ ਨੂੰ ਵੇਖ ਕੇ ਭ੍ਰਮਰ ਕਲਾ ਦੇ ਬੇਸ਼ੁਮਾਰ ਦੁਖ ਦੂਰ ਹੋ ਗਏ। ਪਰਮਾਤਮਾ ਨੇ (ਉਸ ਦੇ ਮਨ ਵਿਚ) ਆਨੰਦ ਵਧਾਇਆ ਅਤੇ ਸੁਖੀ ਕਰ ਦਿੱਤਾ।੬। ਨੀਲੇ ਰੰਗ ਦਾ ਪਰਦਾ (ਸਾੜੀ) ਪਾ ਕੇ ਉਸ ਦੀ ਓਟ ਵਿਚ ਅਚੂਕ ਨੈਣ ਚੁਕਦੇ ਨਹੀਂ ਹਨ। (ਪ੍ਰੇਮ ਵਿਚ) ਮੋਹਿਤ ਹੋ ਜਾਣ ਕਰ ਕੇ ਖੜੋਤੇ ਰਹਿੰਦੇ ਹਨ। ਇਹ ਨੈਣ ਬਹੁਤ ਬਿਰਹੋਂ (ਉਪਜਾਣ ਵਾਲੇ) ਹਨ।੭।

ਛੰਦ

(ਸੰਨਿਆਸੀ ਨੇ ਕਿਹਾ--)) ਪਹਿਲਾਂ ਬਿਰਹੋਂ ਨੂੰ ਅਸੀਂ ਵਰਿਆ ਅਤੇ ਆਪਣਾ ਸਿਰ ਮੁਨਵਾਇਆ। ਫਿਰ ਬਿਰਹੋਂ ਨੂੰ ਵਰਿਆ ਤਾਂ ਸਿਰ ਉਤੇ ਜਟਾਵਾਂ ਰਖ ਲਈਆਂ। ਸਿਰ ਵਿਚ ਸੁਆਹ ਪਾ ਕੇ ਵੱਡਾ ਜੋਗੀਸਰ ਅਖਵਾਇਆ। ਜਦ ਤੋਂ ਬਨ ਨੂੰ ਗਿਆ, ਫਿਰ ਨਗਰ ਵਿਚ ਨਹੀਂ ਵੜਿਆ।੮।

ਪਹਿਲਾਂ ਅਤ੍ਰਿ ਰਿਸ਼ੀ ਹੋਇਆ ਜਿਸ ਨੇ ਅਨਸੂਆ ਨਾਲ ਵਿਆਹ ਕੀਤਾ। ਫਿਰ ਰਾਮਚੰਦ੍ਰ ਜੀ ਹੋਏ ਅਤੇ ਉਨ੍ਹਾਂ ਨੇ ਸੀਤਾ ਨੂੰ ਇਸਤਰੀ ਬਣਾਇਆ। ਵਿਸ਼ਣੂ ਦੇ ਅਵਤਾਰ ਕ੍ਰਿਸ਼ਨ ਨੇ ੧੬ ਸੌ ਨਾਰੀਆਂ ਨਾਲ ਵਿਆਹ ਕੀਤਾ। ਇਸ ਲਈ ਇਸਤਰੀ ਪੁਰਸ਼ ਦੀ ਰੀਤ ਜਗਤ ਵਿਚ ਪਰਮਾਤਮਾ ਨੇ ਫੈਲਾਈ ਹੋਈ ਹੈ।੯।

ਉਸ ਚਾਲਾਕ ਇਸਤਰੀ ਦੀ ਗੱਲ ਸੁਣ ਕੇ (ਉਹ) ਚਤੁਰ ਸੰਨਿਆਸੀ ਪ੍ਰਸੰਨ ਹੋ ਗਿਆ। ਬਹੁਤ ਹਾਵ-ਭਾਵ ਕਰ ਕੇ ਅਤੇ ਹਸ ਕੇ ਇਕ ਗਾਥਾ ਪ੍ਰਗਟ ਕੀਤੀ। ਹੇ ਸੁੰਦਰੀ! ਤੇਰਾ ਅਤਿ ਅਧਿਕ ਸੁੰਦਰ ਰੂਪ ਵਿਧਾਤਾ ਨੇ ਆਪ ਬਣਾਇਆ ਹੈ। ਇਸ ਲਈ ਤੁਹਾਨੂੰ ਵੇਖ ਕੇ ਮੇਰਾ ਚਿਤ ਬਹੁਤ ਲਲਚਾਇਆ ਹੈ।੧੦।

ਦੋਹਰਾ

ਭ੍ਰਮਰ ਕਲਾ ਨੇ ਇਹ ਬਚਨ ਕਹਿ ਕੇ ਉਸ ਦੇ ਸੱਤ ਨੂੰ ਭੰਗ ਕਰ ਦਿੱਤਾ। ਫਿਰ ਉਸ ਨਾਲ ਭੋਗ ਕੀਤਾ ਅਤੇ ਹਿਰਦੇ ਵਿਚ ਬਹੁਤ ਸੁਖ ਪ੍ਰਾਪਤ ਕੀਤਾ।੧੧। ਭਾਂਤ ਭਾਂਤ ਦੇ ਚੁੰਬਨ ਲਏ ਅਤੇ ਅਨੇਕ ਪ੍ਰਕਾਰ ਦੇ ਆਸਨ ਕੀਤੇ। ਪ੍ਰਸੰਨਤਾ ਪੂਰਵਕ ਰਤੀ-ਕ੍ਰੀੜਾ ਕੀਤੀ ਅਤੇ ਇਕ ਵੀ ਦੁਖ ਨਹੀਂ ਰਹਿਣ ਦਿੱਤਾ।੧੨। ਬਚਿਤ੍ਰ ਰਬ ਰਾਜਾ ਉਥੇ ਤੁਰਤ ਆਣ ਪਹੁੰਚਿਆ। ਇਹ ਗੱਲ ਸੁਣ ਕੇ ਰਾਣੀ ਬਹੁਤ ਡਰੀ ਅਤੇ ਮਨ ਵਿਚ ਬਹੁਤ ਸ਼ਰਮਿੰਦੀ ਹੋਈ।੧੩।

ਚੌਪਈ

ਦੇਗ ਬਿਖੈ ਤਾ ਕੋ ਬੈਠਾਰਿਯੋ। ਸਭ ਹੀ ਮੂੰਦਿ ਰੋਜਨਹਿ ਡਾਰਿਯੋ।
ਪੈਠਨ ਪਵਨ ਨ ਤਾ ਮੈ ਪਾਵੈ। ਬੁੰਦ ਬਾਰਿ ਤਿਹ ਬੀਚ ਨ ਜਾਵੈ। ੧੪।

ਜਿਵਰਨ ਸੋ ਤਿਹ ਦ੍ਰਿੜ ਗਹਿ ਲਯੋ। ਬਹੁਰੇ ਰਾਖਿ ਨਦੀ ਮੈ ਦਯੋ।
ਬਾਧਿ ਤੂੰਬਰੀ ਤਾ ਪਰ ਲੀਨੀ। ਜਾ ਤੇ ਜਾਇ ਦੇਗ ਸੋ ਚੀਨੀ। ੧੫।

ਤਬ ਲੋ ਰਾਵ ਤਹਾ ਗਯੋ ਆਈ। ਉਠਿ ਰਾਨੀ ਅਤਿ ਕਰੀ ਬਡਾਈ।
ਜੋ ਤੁਮ ਭੂਪ ਅਚੂਕ ਕਹਾਵੋ। ਯਾ ਤੁਮਰੀ ਕਹ ਬਿਸਿਖ ਲਗਾਵੋ। ੧੬।

ਤਬ ਰਾਜਾ ਤਿਹ ਤੀਰ ਲਗਾਯੋ। ਭਦਰ ਭਵਾਨੀ ਅਤਿ ਡਰ ਪਾਯੋ।
ਮੋ ਕਹ ਆਜੁ ਰਾਵ ਯਹ ਲੈਹਿ ਹੈ। ਜਾਨੋ ਕਹਾ ਕੋਪ ਕਰਿ ਕਹਿਹੈ। ੧੭।

ਦੋਹਰਾ

ਤਬ ਰਾਜਾ ਹਰਖਤ ਭਯੋ ਤੁਮਰੀ ਤੀਰ ਲਗਾਇ।
ਧੰਨ੍ਯ ਧੰਨ੍ਯ ਰਾਨੀ ਕਹਿਯੋ ਮੁਖ ਤੇ ਮੋਦ ਬਵਾਇ। ੧੮।
ਤਬ ਰਾਜਾ ਗ੍ਰਿਹ ਕੋ ਗਯੋ ਸਕਿਯੋ ਭੇਦ ਨਹਿ ਚੀਨ।
ਇਹ ਛਲੈ ਸੋ ਛਲੀ ਛਲ੍ਯੋ ਰਾਨੀ ਅਧਿਕ ਪ੍ਰਬੀਨ। ੧੯।
ਪ੍ਰਥਮ ਭੋਗ ਤਾ ਸੋ ਕਰਿਯੋ ਬਹੁਰਿ ਦੇਗ ਮੈ ਡਾਰਿ।
ਪੁਨਿ ਬਚਿਤ੍ਰ ਰਥ ਕੋ ਛਰਿਯੋ ਐਸੇ ਚਰਿਤ ਸੁ ਧਾਰਿ। ੨੦।

ਚੌਪਈ

ਪ੍ਰਥਮ ਤੀਰ ਤੁਮਰਹਿ ਲਗਵਾਯੋ। ਬਹੁਰਿ ਭਵਾਨੀ ਭਦ੍ਰ ਡਰਾਇਯੋ।
ਬਹੁਰਿ ਦੇਗ ਤੇ ਕਾਢਿ ਮੰਗਾਯੋ। ਪੁਨਿ ਤ੍ਰਿਯ ਤਾ ਸੋ ਕੇਲ ਕਮਾਯੋ। ੨੧।

ਦੋਹਰਾ

ਇਹ ਛਲ ਸੋ ਛਲਿ ਰਾਵ ਕੋ ਤਾ ਸੋ ਕੇਲ ਕਮਾਇ।
ਬਹੁਰਿ ਭਵਾਨੀ ਭਦ੍ਰ ਕੋ ਦੀਨੋ ਧਾਮ ਪਠਾਇ। ੨੨। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੬। ੨੭੧੬। ਅਫਸ੍ਰੀ।

ਦੋਹਰਾ

ਮਛਲੀ ਬੰਦਰ ਕੋ ਰਹੇ ਦ੍ਰੁਪਦ ਦੇਵ ਬਡਭਾਗ।
ਸੂਰਬੀਰ ਜਾ ਕੇ ਸਦਾ ਰਹੈ ਚਰਨ ਸੋ ਲਾਗ। ੧।

ਚੌਪਈ

ਤਿਨਿਕ ਜਗ੍ਯ ਕੋ ਬਯੋਤ ਬਨਾਯੋ। ਸਭ ਬਿਪ੍ਰਨ ਕੋ ਧਾਮ ਬੁਲਾਯੋ।
ਖਾਨ ਪਾਨ ਤਿਨ ਕੋ ਬਹੁ ਦੀਨੋ। ਤਿਨ ਕੋ ਮੋਹਿ ਚਿਤ ਕੋ ਲੀਨੋ। ੨।

ਚੌਪਈ

ਉਸ ਨੂੰ ਦੇਗ ਵਿਚ ਬਿਠਾ ਦਿੱਤਾ ਅਤੇ ਸਭ ਛੇਕ ('ਰੋਜਨਹਿ') ਬੰਦ ਕਰਵਾ ਦਿੱਤੇ।
(ਤਾਂ ਜੋ) ਉਸ ਵਿਚ ਪੌਣ ਨ ਜਾ ਸਕੇ ਅਤੇ ਪਾਣੀ ਦੀ ਬੂੰਦ ਵੀ ਉਸ ਵਿਚ ਨ ਪੈ ਸਕੇ।੧੪।

(ਫਿਰ) ਉਸ ਨੂੰ ਰੱਸੀਆਂ ('ਜਿਵਰਨ') ਨਾਲ ਬੰਨ੍ਹ ਲਿਆ ਅਤੇ ਫਿਰ ਨਦੀ ਵਿਚ ਰਖ ਦਿੱਤਾ। ਉਸ ਉਤੇ ਇਕ ਤੂੰਬੀ ਬੰਨ੍ਹ ਦਿੱਤੀ, ਜਿਸ ਤੋਂ ਦੇਗ ਪਛਾਣੀ ਜਾ ਸਕੇ।੧੫।

ਤਦ ਤਕ ਰਾਜਾ ਉਥੇ ਆ ਗਿਆ। ਰਾਣੀ ਨੇ ਉਠ ਕੇ ਬਹੁਤ ਵਡਿਆਈ ਕੀਤੀ। ਹੇ ਰਾਜਨ! ਜੇ ਤੁਸੀਂ ਅਚੂਕ (ਨਿਸ਼ਾਣਾ ਨ ਖੁੰਝਾਣ ਵਾਲੇ) ਰਾਜਾ ਅਖਵਾਉਂਦੇ ਹੋ, (ਤਾਂ) ਇਸ ਤੂੰਬੀ ਨੂੰ ਬਾਣ ਮਾਰੋ।੧੬।

ਤਦ ਰਾਜੇ ਨੇ ਉਥੇ ਇਕ ਤੀਰ ਮਾਰਿਆ। ਭਦ੍ਰ ਭਵਾਨੀ ਬਹੁਤ ਡਰ ਗਿਆ। ਅਜ ਮੈਨੂੰ ਇਹ ਰਾਜਾ ਵੇਖ ਲਏਗਾ। ਪਤਾ ਨਹੀਂ ਕ੍ਰੋਧਿਤ ਹੋ ਕੇ ਕੀ ਕਰੇਗਾ।੧੭।

ਦੌਹਰਾ

ਤਦ ਰਾਜਾ ਤੂੰਬੀ ਨੂੰ ਤੀਰ ਮਾਰ ਕੇ ਬਹੁਤ ਖੁਸ਼ ਹੋਇਆ। ਰਾਣੀ ਨੇ ਮੁਖ ਤੇ ਪ੍ਰਸੰਨਤਾ ਵਧਾ ਕੇ ਰਾਜੇ ਨੂੰ 'ਧੰਨ ਧੰਨ' ਕਿਹਾ।੧੮। ਤਦ ਰਾਜਾ ਮਹੱਲ ਨੂੰ ਚਲਾ ਗਿਆ ਅਤੇ ਭੇਦ ਨੂੰ ਨ ਪਾ ਸਕਿਆ। ਇਸ ਤਰ੍ਹਾਂ ਨਾਲ ਪ੍ਰਬੀਨ ਰਾਣੀ ਨੇ ਰਾਜੇ ਨੂੰ ਛਲ ਨਾਲ ਛਲ ਲਿਆ।੧੯। ਪਹਿਲਾਂ ਉਸ ਨਾਲ ਭੋਗ ਕੀਤਾ ਅਤੇ ਫਿਰ ਦੇਗ ਵਿਚ ਪਾ ਦਿੱਤਾ। ਫਿਰ ਬਚਿਤ੍ਰ ਰਥ ਨੂੰ ਅਜਿਹਾ ਚਰਿਤ੍ਰ ਬਣਾ ਕੇ ਛਲ ਲਿਆ।੨੦।

ਚੌਪਈ

ਪਹਿਲਾਂ ਤੂੰਬੀ ਨੂੰ ਤੀਰ ਮਰਵਾਇਆ। ਫਿਰ ਭਦ੍ਰ ਭਵਾਨੀ ਨੂੰ ਡਰਾਇਆ। ਮਗਰੋਂ (ਉਸ ਨੂੰ) ਦੇਗ ਵਿਚੋਂ ਕਢ ਕੇ ਮੰਗਵਾਇਆ। ਫਿਰ ਇਸਤਰੀ ਨੇ ਉਸ ਨਾਲ ਪ੍ਰੇਮ-ਕ੍ਰੀੜਾ ਕੀਤੀ।੨੧।

ਦੌਹਰਾ

ਇਸ ਛਲ ਨਾਲ ਰਾਜੇ ਨੂੰ ਛਲ ਕੇ, ਭਦ੍ਰ ਭਵਾਨੀ ਨਾਲ ਰਤੀ-ਕ੍ਰੀੜਾ ਕੀਤੀ ਅਤੇ ਫਿਰ ਉਸ ਨੂੰ ਘਰ ਪਹੁੰਚਾ ਦਿੱਤਾ।੨੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੩੬। ੨੨੧੬। ਚਲਦਾ।

ਦੌਹਰਾ

ਮੱਛਲੀ ਬੰਦਰਗਾਹ ਵਿਚ ਦ੍ਰੁਪਦ ਦੇਵ ਨਾਂ ਦਾ ਵਡਭਾਗੀ (ਰਾਜਾ) ਰਹਿੰਦਾ ਸੀ। ਸੂਰਬੀਰ ਉਸ ਦੇ ਸਦਾ ਚਰਨੀ ਲਗੇ ਰਹਿੰਦੇ ਸਨ।੧।

ਚੌਪਈ

ਉਸ ਨੇ ਇਕ ਯੱਗ ਕਰਨ ਦੀ ਵਿਉਂਤ ਬਣਾਈ। ਸਾਰੇ ਬ੍ਰਾਹਮਣਾਂ ਨੂੰ ਘਰ ਬੁਲਾਇਆ। ਉਨ੍ਹਾਂ ਨੂੰ ਖਾਣ ਪੀਣ ਲਈ ਬਹੁਤ ਕੁਝ ਦਿੱਤਾ। ਉਨ੍ਹਾਂ ਦੇ ਮਨ ਨੂੰ ਮੋਹ ਲਿਆ।੨।

ਦੋਹਰਾ

ਤੋਨ ਅਨਲ ਕੀ ਆਂਚ ਤੇ ਨਿਕਸੀ ਸੁਤਾ ਅਪਾਰ।
 ਨਾਮ ਦ੍ਰੋਪਤੀ ਤਵਨ ਕੇ ਬਿਪ੍ਰਨ ਧਰਿਯੋ ਬਿਚਾਰ। ੩।
 ਤਾ ਪਾਛੇ ਬਿਧਨੈ ਦਯੋ ਪ੍ਰਿਸਟਦੁਮਨ ਸੁਤ ਏਕ।
 ਦ੍ਰੋਣਚਾਰਜ ਕੇ ਛੈ ਨਿਮਿਤ ਜੀਤਨ ਜੁਧ ਅਨੇਕ। ੪।

ਚੌਪਈ

ਜੋਬਨ ਜਬੈ ਦ੍ਰੋਪਤੀ ਭਯੋ। ਨਿਜ ਜਿਯ ਮੈ ਅਸ ਠਾਟ ਠਟਯੋ।
 ਐਸੇ ਕਛੁ ਸੁਯੰਬਰ ਕਰੋ। ਜਾ ਤੇ ਸੂਰਬੀਰ ਪਤਿ ਬਰੋ। ੫।

ਅਤਿਲ

ਏਕ ਮਛ ਕੇ ਊਪਰ ਬਧਯੋ ਬਨਾਇ ਕੈ।
 ਤੇਲ ਡਾਰਿ ਤਰ ਦਿਯੋ ਕਰਾਹ ਚੜਾਇ ਕੈ।
 ਛਾਹ ਹੇਰ ਜੋ ਇਹ ਚਖ ਦਛਿਨ ਮਾਰਿ ਹੈ।
 ਹੋ ਸੋ ਨਰ ਹਮਰੇ ਸਾਥ ਸੁ ਆਇ ਬਿਹਾਰਿ ਹੈ। ੬।
 ਦੇਸ ਦੇਸ ਕੇ ਏਸਨ ਲਯੋ ਬੁਲਾਇ ਕੈ।
 ਮਛ ਅਛ ਸਰ ਮਾਰੋ ਧਨੁਖ ਚੜਾਇ ਕੈ।
 ਡੀਮ ਡਾਮ ਕਰਿ ਤਾ ਕੇ ਬਿਸਿਖ ਬਗਾਵਹੀ।
 ਹੋ ਲਗੈ ਨ ਤਾ ਕੇ ਚੋਟ ਬਹੁਰਿ ਫਿਰਿ ਆਵਹੀ। ੭।

ਭੁਜੰਗ ਛੰਦ

ਕਰੈ ਡੀਮ ਡਾਮੈ ਬਡੇ ਸੂਰ ਧਾਵੈ। ਲਗੈ ਬਾਨ ਤਾ ਕੋ ਨ ਰਾਜਾ ਲਜਾਵੈ।
 ਚਲੈ ਨੀਚ ਨਾਰੀਨ ਕੈ ਭਾਤਿ ਐਸੀ। ਮਨੋ ਸੀਲਵੰਤੀ ਸੁ ਨਾਰੀ ਨ ਵੈਸੀ। ੮।

ਦੋਹਰਾ

ਐਂਡੇ ਬੈਂਡੇ ਹੂੰ ਨ੍ਰਿਪਤਿ ਚੋਟ ਚਲਾਵੈ ਜਾਇ।
 ਤਾਹਿ ਬਿਸਿਖ ਲਾਗੇ ਨਹੀ ਸੀਸ ਰਹੈ ਨਿਹੁਰਾਇ। ੯।
 ਬਿਸਿਖ ਬਗਾਵੈ ਕੋਪ ਕਰਿ ਤਾਹਿ ਨ ਲਾਗੇ ਘਾਇ।
 ਖਿਸਲਿ ਕਰਾਹਾ ਤੇ ਪਰੈ ਜਰੇ ਤੇਲ ਮੈ ਜਾਇ। ੧੦।

ਭੁਜੰਗ ਛੰਦ

ਪਰੇ ਤੇਲ ਮੈ ਭੂਜਿ ਕੈ ਭਾਤਿ ਐਸੀ। ਬਰੇ ਜ੍ਯੋ ਪਕਾਵੈ ਮਹਾ ਨਾਰਿ ਜੈਸੀ।
 ਕੋਊ ਬਾਨ ਤਾ ਕੋ ਨਹੀ ਬੀਰ ਮਾਰੈ। ਮਰੇ ਲਾਜ ਤੇ ਰਾਜ ਧਾਮੈ ਸਿਧਾਰੈ। ੧੧।

ਦੋਹਰਾ

ਅਧਿਕ ਲਜਤ ਭੂਪਤਿ ਭਏ ਤਾ ਕੋ ਬਾਨ ਚਲਾਇ।
 ਚੋਟ ਨ ਕਾਹੂੰ ਕੀ ਲਗੀ ਸੀਸ ਰਹੇ ਨਿਹੁਰਾਇ। ੧੨।
 ਪਰੀ ਨ ਪ੍ਰਯਾਚੀ ਹਾਥ ਮੈ ਮਛਹਿ ਲਗਿਯੋ ਨ ਬਾਨ।
 ਲਜਤਨ ਗ੍ਰਿਹ ਅਪਨੇ ਗਏ ਬਨ ਕੋ ਕਿਯੋ ਪਯਾਨ। ੧੩।

ਦੋਹਰਾ

ਉਸ (ਯੱਗ ਦੀ) ਅਗਨੀ ਵਿਚੋਂ ਇਕ ਸੁੰਦਰ ਕੰਨਿਆ ਨਿਕਲੀ। ਬ੍ਰਾਹਮਣਾਂ ਨੇ ਵਿਚਾਰ ਪੂਰਵਕ ਉਸ ਦਾ ਨਾਂ ਦ੍ਰੋਪਤੀ ਰਖ ਦਿੱਤਾ।੩। ਉਸ ਤੋਂ ਬਾਦ ਵਿਧਾਤਾ ਨੇ ਦ੍ਰੋਣਾਚਾਰਯ ਨੂੰ ਮਾਰਨ ਅਤੇ ਅਨੇਕ ਯੁੱਧ ਜਿਤਣ ਲਈ ਇਕ ਪ੍ਰਿਸ਼ਟਦੁਮਨ ਨਾਂ ਦਾ ਪੁੱਤਰ ਦਿੱਤਾ।੪।

ਚੌਪਈ

ਜਦ ਦ੍ਰੋਪਤੀ ਜਵਾਨ ਹੋ ਗਈ। ਉਸ ਨੇ ਆਪਣੇ ਮਨ ਵਿਚ ਇਹ ਵਿਉਂਤ ਸੋਚੀ। ਅਜਿਹਾ ਕੋਈ ਸੁਅੰਬਰ ਕਰਾਂ ਜਿਸ ਕਰ ਕੇ ਸੂਰਬੀਰ ਪਤੀ ਪ੍ਰਾਪਤ ਕਰਾਂ।੫।

ਅਭਿਲ

ਇਕ ਮੱਛ ਨੂੰ ਉਪਰ ਵਲ ਚੰਗੀ ਤਰ੍ਹਾਂ ਬੰਨ੍ਹ ਦਿੱਤਾ। ਹੇਠਾਂ ਤੇਲ ਪਾ ਕੇ ਕੜਾਹ ਚੜ੍ਹਾ ਦਿੱਤਾ। (ਸ਼ਰਤ ਇਹ ਰਖੀ ਕਿ) ਜੇ ਉਸ ਦੀ ਪਰਛਾਈਂ ਵੇਖ ਕੇ ਸੱਜੀ ਅੱਖ ਵਿਚ (ਤੀਰ) ਮਾਰੇਗਾ, ਉਹ ਪੁਰਸ਼ ਮੇਰੇ ਨਾਲ ਆ ਕੇ ਰਮਣ ਕਰੇਗਾ।੬।

ਦੇਸ ਦੇਸ ਦੇ ਰਾਜਿਆਂ ਨੂੰ (ਉਥੇ) ਬੁਲਾ ਲਿਆ (ਅਤੇ ਉਨ੍ਹਾਂ ਨੂੰ ਕਿਹਾ ਕਿ) ਚੰਗੀ ਤਰ੍ਹਾਂ ਧਨੁਸ ਚੜ੍ਹਾ ਕੇ ਮੱਛ ਦੀ ਅੱਖ ਵਿਚ ਤੀਰ ਮਾਰਿਆ ਜਾਏ। ਕਈ ਬਣ ਠਣ ਕੇ ਉਸ (ਮੱਛ) ਨੂੰ ਤੀਰ ਮਾਰਦੇ ਸਨ। ਉਹ ਮੱਛ ਨੂੰ ਨਹੀਂ ਲਗਦੇ ਸਨ ਅਤੇ ਫਿਰ (ਹੇਠਾਂ) ਆ ਡਿਗਦੇ ਸਨ।੭।

ਭੁਜੰਗ ਛੰਦ

ਵੱਡੇ ਵੱਡੇ ਸੂਰਮੇ ਬਣ ਠਣ ਕੇ (ਆਕੜ ਕੇ) ਜਾਂਦੇ ਸਨ। ਪਰ ਬਾਣ ਨ ਲਗਣ ਕਾਰਨ ਰਾਜੇ ਸ਼ਰਮਾਉਂਦੇ ਸਨ। ਉਹ ਇਸਤਰੀਆਂ ਵਾਂਗ ਨੀਵੀਂ ਪਾਈ ਇਸ ਤਰ੍ਹਾਂ ਜਾਂਦੇ ਸਨ, ਮਾਨੋ ਉਸ ਤਰ੍ਹਾਂ ਸ਼ੀਲਵਾਨ ਨਾਰੀ ਵੀ ਨ ਹੋਵੇ।੮।

ਦੋਹਰਾ

ਵਿੰਗੇ ਟੇਵੇ ਹੋ ਕੇ ਰਾਜੇ ਤੀਰ ਮਾਰਨ ਲਈ ਜਾਂਦੇ ਸਨ। ਮੱਛ ਨੂੰ ਤੀਰ ਨਹੀਂ ਲਗਦਾ ਅਤੇ ਉਹ ਸਿਰ ਝੁਕਾਏ ਰਹਿ ਜਾਂਦੇ ਸਨ।੯। (ਕਈ) ਕ੍ਰੋਧਿਤ ਹੋ ਕੇ ਤੀਰ ਚਲਾਂਦੇ ਸਨ, (ਪਰ ਤੀਰ) ਮੱਛ ਨੂੰ ਨਹੀਂ ਲਗਦੇ ਸਨ। (ਉਹ) ਖਿਸਕ ਕੇ ਕੜਾਹੇ ਵਿਚ ਜਾ ਪੈਂਦੇ ਸਨ ਅਤੇ ਤੇਲ ਵਿਚ ਸੜ ਜਾਂਦੇ ਸਨ।੧੦।

ਭੁਜੰਗ ਛੰਦ

ਉਹ ਤੇਲ ਵਿਚ ਪੈ ਕੇ ਇਸ ਤਰ੍ਹਾਂ ਭੁਜ ਜਾਂਦੇ ਸਨ ਜਿਸ ਤਰ੍ਹਾਂ ਬਿਰਧ ਇਸਤਰੀਆਂ ਵੱਡੇ ਪਕਾਉਂਦੀਆਂ ਹਨ। ਕੋਈ ਸੂਰਮਾ ਉਸ ਮੱਛੀ ਨੂੰ ਤੀਰ ਨਹੀਂ ਮਾਰ ਸਕਿਆ। (ਇਸ ਲਈ) ਸ਼ਰਮ ਦੇ ਮਾਰੇ (ਆਪਣੀਆਂ) ਰਾਜਧਾਨੀਆਂ ਨੂੰ ਚਲੇ ਗਏ।੧੧।

ਦੋਹਰਾ

ਉਸ ਮੱਛ ਉਤੇ ਬਾਣ ਚਲਾ ਕੇ ਬਹੁਤ ਰਾਜੇ ਲਜਿਤ ਹੋਏ। ਕਿਸੇ ਦਾ ਬਾਣ ਵੀ ਨ ਵਜਿਆ, ਬਸ ਸਿਰ ਨੀਵਾਂ ਕਰ ਕੇ (ਬੈਠ ਗਏ)।੧੨। ਮੱਛ ਨੂੰ ਬਾਣ ਨ ਲਗਿਆ ਅਤੇ ਉਹ ਪਿਆਰੀ (ਦ੍ਰੋਪਤੀ) ਹੱਥ ਨ ਲਗੀ। ਉਹ ਸ਼ਰਮਿੰਦੇ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਅਤੇ (ਕਈ) ਬਨ ਵਲ ਚਲੇ ਗਏ।੧੩।

ਚੌਪਈ

ਐਸੀ ਭਾਤਿ ਕਥਾ ਤਹ ਭਈ। ਉਤੈ ਕਥਾ ਪੰਡੂਨ ਪਰ ਗਈ।
ਜਹਾ ਦੁਖਿਤ ਵੈ ਬਨਹਿ ਬਿਹਾਰੈ। ਕੰਦ ਮੂਲ ਭਛੈ ਮ੍ਰਿਗ ਮਾਰੈ। ੧੪।

ਦੋਹਰਾ

ਕੁੰਤੀ ਪੁਤ੍ਰ ਬਿਲੋਕਿ ਕੈ ਐਸੇ ਕਹਿਯੋ ਸੁਨਾਇ।
ਮਤਸ ਦੇਸ ਮੈ ਬਨ ਘਨੋ ਤਹੀ ਬਿਹਾਰੈ ਜਾਇ। ੧੫।

ਚੌਪਈ

ਪਾਡਵ ਬਚਨ ਸੁਨਤ ਜਬ ਭਏ। ਮਤਸ ਦੇਸ ਕੀ ਓਰ ਸਿਧਏ।
ਜਹਾ ਸੁਯੰਬਰ ਦੁਪਦ ਰਚਾਯੋ। ਸਭ ਭੂਪਨ ਕੇ ਬੋਲਿ ਪਠਾਯੋ। ੧੬।

ਦੋਹਰਾ

ਜਹਾ ਸੁਯੰਬਰ ਦੁਪਦੀ ਰਚਿਯੋ ਕਰਾਹ ਤਪਾਇ।
ਤਹੀ ਜਾਇ ਠਾਵੇ ਭਯੋ ਧਨੀ ਧਨੰਜੈ ਰਾਇ। ੧੭।
ਦੋਊ ਪਾਵ ਕਰਾਹ ਪਰ ਰਾਖਤ ਭਯੋ ਬਨਾਇ।
ਬਹੁਰਿ ਮਛ ਕੀ ਛਾਹ ਕਹ ਹੋਰਿਯੋ ਧਨੁਖ ਚੜਾਇ। ੧੮।

ਸਵੈਯਾ

ਕੋਪਿ ਕੁਵੰਡ ਚੜਾਇ ਕੈ ਪਾਰਬ ਮਛ ਕੋ ਦਫਿਨ ਪਛ ਨਿਹਾਰਿਯੋ।
ਕਾਨ ਪ੍ਰਮਾਨ ਪ੍ਰਤੰਚਹਿ ਆਨ ਮਹਾ ਕਰਿ ਕੈ ਅਭਿਮਾਨ ਹਕਾਰਿਯੋ।
ਖੰਡਨ ਕੈ ਰਨ ਮੰਡਨ ਜੇ ਬਲਵੰਡਨ ਕੋ ਸਭ ਪੌਰਖ ਹਾਰਿਯੋ।
ਯੋ ਕਹਿ ਬਾਨ ਤਜ੍ਯੋ ਤਜਿ ਕਾਨਿ ਘਨੀ ਰਿਸਿ ਠਾਨਿ ਤਕਿਯੋ ਤਿਹ ਮਾਰਿਯੋ। ੧੯।

ਦੋਹਰਾ

ਪਾਰਬ ਧਨੁ ਕਰਖਤ ਭਏ ਬਰਖੇ ਫੂਲ ਅਨੇਕ।
ਦੇਵ ਸਭੈ ਹਰਖਤ ਭਏ ਹਰਖਿਯੋ ਹਠੀ ਨ ਏਕ। ੨੦।

ਚੌਪਈ

ਯਹ ਗਤਿ ਦੇਖਿ ਬੀਰ ਰਿਸ ਭਰੇ। ਲੈ ਲੈ ਹਥਿ ਹਥਿਯਾਰਨ ਪਰੇ।
ਯਾ ਜੁਗਿਯਹਿ ਜਮ ਲੋਕ ਪਠੈਹੈ। ਐਚਿ ਦੁਪਦੀ ਨਿਜੁ ਤ੍ਰਿਯ ਕੈਹੈ। ੨੧।

ਦੋਹਰਾ

ਤਬ ਪਾਰਬ ਕੇਤੇ ਕਟਕ ਕਾਟੇ ਕੋਪ ਬਢਾਇ।
ਕੇਤੇ ਕਟਿ ਡਾਰੇ ਕਟਿਨ ਕਾਟੇ ਕਰੀ ਬਨਾਇ। ੨੨।

ਚੌਪਈ

ਇਸ ਤਰ੍ਹਾਂ ਦੀ ਕਥਾ ਉਥੇ ਹੋਈ। ਉਧਰ ਇਹ ਗੱਲ ਪਾਂਡਵਾਂ ਤਕ ਪਹੁੰਚ ਗਈ ਜਿਥੇ ਉਹ ਦੁਖੀ ਹੋ ਕੇ ਬਨ ਵਿਚ ਫਿਰਦੇ ਸਨ ਅਤੇ ਕੰਦ ਮੂਲ ਖਾ ਕੇ ਅਤੇ ਹਿਰਨ (ਜਾਂ ਜੰਗਲੀ ਪਸ਼ੂ) ਮਾਰ ਕੇ (ਸਮਾਂ ਬਿਤਾ ਰਹੇ ਸਨ)।੧੪।

ਦੌਹਰਾ

ਕੁੰਤੀ ਦੇ ਪੁੱਤਰਾਂ ਨੇ ਗੱਲ ਸੁਣ ਕੇ (ਅਥਵਾ] ਵੇਖ ਕੇ) ਇਸ ਤਰ੍ਹਾਂ ਕਿਹਾ ਕਿ ਮਤਸ ਦੇਸ ਵਿਚ ਬਹੁਤ ਬਨ ਹਨ, ਉਥੇ ਹੀ ਜਾ ਕੇ ਵਿਚਰੀਏ।੧੫।

ਚੌਪਈ

ਪਾਂਡਵਾਂ ਨੇ ਜਦ ਇਹ ਗੱਲ ਸੁਣੀ ਤਾਂ ਮਤਸ ਦੇਸ਼ ਵਲ ਚਲ ਪਏ। ਜਿਥੇ ਦੂਪਦ ਨੇ ਸੁਅੰਬਰ ਰਚਿਆ ਹੋਇਆ ਸੀ ਅਤੇ ਸਾਰਿਆਂ ਰਾਜਿਆਂ ਨੂੰ ਬੁਲਾਇਆ ਹੋਇਆ ਸੀ।੧੬।

ਦੌਹਰਾ

ਜਿਥੇ ਦ੍ਰੋਪਤੀ ਨੇ ਕੜਾਹ ਤਪਾ ਕੇ ਸੁਅੰਬਰ ਰਚਿਆ ਹੋਇਆ ਸੀ, ਉਥੇ ਹੀ ਧਨੁਸ਼ ਬਾਣ ਦਾ ਮਾਹਿਰ ਰਾਜਾ ਅਰਜਨ ਜਾ ਖੜੋਤਾ।੧੭। ਉਸ ਨੇ ਚੰਗੀ ਤਰ੍ਹਾਂ ਦੋਵੇਂ ਪੈਰ ਕੜਾਹ ਉਤੇ ਟਿਕਾ ਦਿੱਤੇ ਅਤੇ ਫਿਰ ਮੱਛ ਦੀ ਪਰਛਾਈ ਨੂੰ ਵੇਖ ਕੇ ਧਨੁਸ਼ ਕਸ ਲਿਆ।੧੮।

ਸਵੈਯਾ

ਕ੍ਰੋਧ ਨਾਲ ਧਨੁਸ਼ ਖਿਚ ਕੇ ਅਰਜਨ ਨੇ ਮੱਛ ਦੀ ਸਜੀ ਅੱਖ ਨੂੰ ਵੇਖਿਆ। ਕੰਨ ਤਕ ਡੋਰੀ ਖਿਚ ਕੇ ਅਤੇ ਬਹੁਤ ਅਭਿਮਾਨ ਕਰ ਕੇ ਲਲਕਾਰਿਆ ਕਿ ਖੰਡ ਖੰਡ ਦੇ ਰਣ ਨੂੰ ਮੰਡਣ ਵਾਲੇ (ਰਾਜੇ) ਆਪਣੀ ਸ਼ਕਤੀ ਨੂੰ ਹਾਰ ਗਏ ਹਨ। ਇਸ ਤਰ੍ਹਾਂ ਕਹਿ ਕੇ ਅਤੇ ਬਹੁਤ ਰੋਹ ਵਧਾ ਕੇ, ਕੰਨ ਤਕ ਖਿਚ ਕੇ ਅਤੇ ਨਿਸ਼ਾਨੇ ਨੂੰ ਵੇਖ ਕੇ ਬਾਣ ਮਾਰਿਆ।੧੯।

ਦੌਹਰਾ

ਅਰਜਨ ('ਪਾਰਥ') ਦੇ ਧਨੁਸ਼ ਨੂੰ ਖਿਚਣ ਨਾਲ ਫੁਲਾਂ ਦੀ ਬਹੁਤ ਬਰਖਾ ਹੋਣ ਲਗੀ। ਸਾਰੇ ਦੇਵਤੇ ਪ੍ਰਸੰਨ ਹੋ ਗਏ, ਪਰ (ਉਥੇ ਮੌਜੂਦ) ਹਠੀ ਰਾਜਿਆਂ ਵਿਚੋਂ ਕੋਈ ਵੀ ਪ੍ਰਸੰਨ ਨ ਹੋਇਆ।੨੦।

ਚੌਪਈ

ਇਹ ਸਥਿਤੀ ਵੇਖ ਕੇ ਸਾਰੇ ਸੂਰਮੇ ਕ੍ਰੋਧ ਨਾਲ ਭਰ ਗਏ ਅਤੇ ਹੱਥਾਂ ਵਿਚ ਹਥਿਆਰ ਲੈ ਕੇ ਆ ਪਏ। (ਸੋਚਣ ਲਗੇ ਕਿ) ਇਸ ਜੋਗੀ ਨੂੰ ਯਮ-ਲੋਕ ਭੇਜੀਏ ਅਤੇ ਦ੍ਰੋਪਤੀ ਨੂੰ ਖਿਚ ਕੇ ਆਪਣੀ ਇਸਤਰੀ ਬਣਾਈਏ।੨੧।

ਦੌਹਰਾ

ਤਦ ਅਰਜਨ ਨੇ ਕ੍ਰੋਧ ਵਧਾ ਕੇ ਕਈ ਸੂਰਮੇ ਮਾਰ ਦਿੱਤੇ। ਕਿਤਨੇ ਹੀ ਸੂਰਮਿਆਂ ਨੂੰ ਮਾਰ ਦਿੱਤਾ ਅਤੇ ਕਈ ਹਾਥੀ ਕਟ ਦਿੱਤੇ।੨੨।

ਭੁਜੰਗ ਛੰਦ

ਕਿਤੇ ਛਤ੍ਰਿ ਛੇਕੇ ਕਿਤੇ ਛੈਲ ਛੋਰੇ। ਕਿਤੇ ਛਤ੍ਰ ਧਾਰੀਨ ਕੇ ਛਤ੍ਰ ਤੋਰੇ।
ਕਿਤੇ ਹਾਕਿ ਮਾਰੇ ਕਿਤੇ ਮਾਰਿ ਡਾਰੇ। ਚਹੂੰ ਓਰ ਬਾਜੇ ਸੁ ਮਾਰੂ ਨਗਾਰੇ। ੨੩।

ਦੋਹਰਾ

ਅਨ ਵਰਤ੍ਯਨ ਨਿਰਵਰਤ ਕੈ ਅਬਲਾ ਲਈ ਉਠਾਇ।
ਡਾਰਿ ਕਾਪਿ ਧ੍ਵਜ ਰਬ ਲਈ ਬਹੁ ਬੀਰਨ ਕੇ ਘਾਇ। ੨੪।

ਭੁਜੰਗ ਛੰਦ

ਕਿਤੀ ਬਾਹ ਕਾਟੇ ਕਿਤੇ ਪਾਵ ਤੋਰੇ। ਮਹਾ ਜੁਧ ਸੋਡੀਨ ਕੇ ਛਤ੍ਰ ਛੋਰੇ।
ਕਿਤੇ ਪੇਟ ਫਾਟੇ ਕਿਤੇ ਠੋਰ ਮਾਰੇ। ਗਿਰੇ ਭਾਤਿ ਐਸੀ ਸੁ ਮਾਨੇ ਮੁਨਾਰੇ। ੨੫।

ਚੌਪਈ

ਦਸ ਹਜਾਰ ਹੈਵਰ ਹਨਿ ਡਾਰਿਯੋ। ਬੀਸ ਹਜਾਰ ਹਾਬਯਹਿ ਮਾਰਿਯੋ।
ਏਕ ਲਛ ਰਾਜਾ ਰਬ ਘਾਯੋ। ਬਹੁ ਪੈਦਲ ਜਮ ਧਾਮ ਪਠਾਯੋ। ੨੬।

ਦ੍ਰੋਣਜ ਦ੍ਰੋਣ ਕ੍ਰਿਪਾ ਕਰਨ ਭੂਰਸ੍ਰਵਾ ਕੁਰਰਾਇ।
ਅਮਿਤ ਸੰਗ ਸੈਨਾ ਲਏ ਸਭੈ ਪਹੁੰਚੈ ਆਇ। ੨੭।

ਸਵੈਯਾ

ਯਾ ਦ੍ਰੁਪਦਾ ਤੁਮਤੇ ਸੁਨੁ ਰੇ ਸਠ ਜੀਤਿ ਸੁਯੰਬਰ ਮੈ ਹਮ ਲੈਹੈ।
ਸਾਂਗਨ ਸੂਲਨ ਸੈਥਿਨ ਸੋ ਹਨਿ ਕੈ ਤੁਹਿ ਕੇ ਜਮ ਧਾਮ ਪਠੈਹੈ।
ਡਾਰਿ ਰਬੋਤਮ ਮੈ ਤ੍ਰਿਯ ਕੇ ਕਤ ਭਾਜਤ ਹੈ ਜਤ ਜਾਨ ਨ ਦੈਹੈ।
ਏਕ ਨਿਦਾਨ ਕਰੈ ਰਨ ਮੈ ਕਿਧੇ ਪਾਰਬ ਹੀ ਕਿ ਦੁਜੋਧਨ ਹੈਹੈ। ੨੮।

ਚੌਪਈ

ਤੋ ਕਹ ਜੀਤਿ ਜਾਨ ਨਹਿ ਦੈਹੈ। ਸ਼੍ਰੋਨ ਸੁਹਾਨੇ ਬਾਗਨ ਹੈਹੈ।
ਏਕ ਨਿਦਾਨ ਕਰੈ ਰਨ ਮਾਹੀ। ਕੈ ਪਾਡਵ ਕੈ ਕੈਰਵ ਨਾਹੀ। ੨੯।

ਅਤਿਲ

ਪ੍ਰਥਮ ਪਾਰਬ ਭਾਨੁਜ ਕੋ ਬਿਸਿਖ ਪ੍ਰਹਾਰਿਯੋ।
ਤਾ ਪਾਛੇ ਕੁਰਰਾਵਿ ਕ੍ਰਾਂਡ ਭੇ ਮਾਰਿਯੋ।
ਭੀਮ ਭੀਖਮਹਿ ਸਾਇਕ ਹਨੇ ਰਿਸਾਇ ਕੈ।
ਹੋ ਦ੍ਰੋਣ ਦ੍ਰੋਣਜਾਨੁਜ ਕੇ ਘੋਰਨ ਘਾਇ ਕੈ। ੩੦।
ਭੂਰਸ੍ਰਵਾ ਕੋ ਬਹੁਰਿ ਬਾਣ ਸੋ ਬਸਿ ਕਿਯੋ।
ਕ੍ਰਿਪਾਚਾਰਜਹਿ ਬਹੁਰਿ ਮੂਰਛਨਾ ਕਰਿ ਲਿਯੋ।
ਹਠੀ ਕਰਣ ਤਬ ਧਾਯੋ ਕੋਪ ਬਢਾਇ ਕੈ।
ਹੋ ਤੁਮਲ ਜੁਧ ਰਣ ਕਿਯੋ ਸਨੰਮੁਖ ਆਇ ਕੈ। ੩੧।

ਭੁਜੰਗ ਛੰਦ

ਕਿਤਨੇ ਛਤ੍ਰ ਛੇਕ ਦਿੱਤੇ ਅਤੇ ਕਿਤੇ ਨੌਜਵਾਨ ਸੂਰਮੇ ਛਤ੍ਰ ਦਿੱਤੇ। ਕਿਤਨੇ ਛਤ੍ਰਧਾਰੀਆਂ ਦੇ ਛਤ੍ਰ ਤੋੜ ਦਿੱਤੇ। ਕਿਤਨਿਆਂ ਨੂੰ ਵੰਗਾਰ ਕੇ ਮਾਰਿਆ ਅਤੇ ਕਿਤਨਿਆਂ ਨੂੰ (ਉੱਜ ਹੀ) ਮਾਰ ਦਿੱਤਾ। ਚੌਹਾਂ ਪਾਸਿਆਂ ਵਿਚ ਮਾਰੂ ਨਗਾਰੇ ਵਜਣ ਲਗੇ। ੨੩।

ਦੋਹਰਾ

ਨ ਹਟਾਏ ਜਾ ਸਕਣ ਵਾਲਿਆਂ ਨੂੰ ਹਟਾ ਕੇ ਅਰਜਨ ਨੇ ਇਸਤਰੀ ਨੂੰ ਉਠਾ ਲਿਆ ਅਤੇ ਅਰਜਨ ('ਕਾਪੀ ਧ੍ਰੁਵ') ਬਹੁਤ ਸੂਰਮਿਆਂ ਨੂੰ ਮਾਰ ਕੇ (ਉਸ ਨੂੰ) ਰਥ ਵਿਚ ਬਿਠਾ ਲਿਆ। ੨੪।

ਭੁਜੰਗ ਛੰਦ

ਕਈਆਂ ਦੀਆਂ ਬਾਂਹਵਾਂ ਵਢ ਦਿੱਤੀਆਂ ਅਤੇ ਕਿਤਨਿਆਂ ਦੇ ਪੈਰ ਤੋੜ ਦਿੱਤੇ। ਮਹਾਨ ਸੂਰਮਿਆਂ ਦੇ ਛਤ੍ਰ ਉਡਾ ਦਿੱਤੇ। ਕਈਆਂ ਦੇ ਪੇਟ ਫਟ ਗਏ ਅਤੇ ਕਈ ਉਥੇ ਹੀ ਮਾਰੇ ਗਏ। ਇਸ ਤਰ੍ਹਾਂ ਡਿਗ ਪਏ ਹਨ ਮਾਨੇ ਮੁਨਾਰੇ ਹੋਣ। ੨੫।

ਚੌਪਈ

ਦਸ ਹਜ਼ਾਰ ਘੋੜੇ ਮਾਰ ਦਿੱਤੇ ਅਤੇ ਵੀਹ ਹਜ਼ਾਰ ਹਾਥੀ ਮਾਰੇ ਗਏ। ਇਕ ਲੱਖ ਰਾਜੇ, ਰਥ ਆਦਿ ਨਸ਼ਟ ਕਰ ਦਿੱਤੇ ਅਤੇ ਬਹੁਤ ਸਾਰੇ ਪੈਦਲਾਂ ਨੂੰ ਯਮ-ਲੋਕ ਭੇਜ ਦਿੱਤਾ। ੨੬।

ਦ੍ਰੋਣਾਚਾਰਯ, ਉਸ ਦਾ ਪੁੱਤਰ (ਅਸ਼੍ਵਸਥਾਮਾ), ਕ੍ਰਿਪਾਚਾਰਯ, ਕਰਨ, ਭੂਰਸ਼੍ਰਵਾ ਅਤੇ ਦੁਰਯੋਧਨ ਬੇਸ਼ੁਮਾਰ ਸੈਨਾ ਲੈ ਕੇ ਉਥੇ ਆਣ ਪਹੁੰਚੇ। ੨੭।

ਸਵੈਯਾ

(ਕਹਿਣ ਲਗੇ--) ਹੇ ਦੁਸ਼ਟ! ਸੁਣ, ਇਹ ਦ੍ਰੋਪਤੀ ਨੂੰ ਤਾਂ ਅਸੀਂ ਸੁਅੰਬਰ ਵਿਚ ਜਿਤ ਲਵਾਂਗੇ। ਬਰਛੇ, ਤ੍ਰਿਸ਼ੂਲ ਅਤੇ ਬਰਛੀਆਂ ('ਸੈਥਿਨ') ਨਾਲ ਤੈਨੂੰ ਮਾਰ ਕੇ ਯਮਲੋਕ ਭੇਜਾਂਗੇ। ਸੋਹਣੇ ਰਥ ਉਸ ਇਸਤਰੀ ਨੂੰ ਬਿਠਾ ਕੇ ਕਿਥੇ ਭਜਿਆ ਜਾ ਰਿਹਾ ਹੈ, ਹੇ ਮੂਰਖ! (ਅਸੀਂ ਤੈਨੂੰ) ਜਾਣ ਨਹੀਂ ਦਿਆਂਗੇ। (ਅਸੀਂ ਹੁਣ) ਇਹ ਨਿਰਣਾ ਕਰ ਕੇ ਹੀ ਛਡਾਂਗੇ ਕਿ ਜਾਂ ਅਰਜਨ ਰਹੇਗਾ ਜਾਂ ਦੁਰਯੋਧਨ। ੨੮।

ਚੌਪਈ

ਤੈਨੂੰ ਜੀਉਂਦਾ ਜਾਣ ਨਹੀਂ ਦਿਆਂਗੇ। ਲਹੂ ਨਾਲ ਸਫ਼ੈਦ ਬਸਤ੍ਰ ਸੋਹਣੇ ਹੋ ਜਾਣਗੇ। (ਅਜ) ਰਣ ਵਿਚ ਇਕ ਫੈਸਲਾ ਹੋ ਜਾਏਗਾ, ਜਾਂ ਪਾਂਡਵ ਰਹਿਣਗੇ ਜਾਂ ਕੌਰਵ। ੨੯।

ਅੰਤਲ

ਅਰਜਨ ਨੇ ਪਹਿਲਾਂ ਕਰਨ ('ਭਾਨੁਜ') ਨੂੰ ਬਾਣ ਮਾਰਿਆ ਅਤੇ ਫਿਰ ਧਨੁਸ਼ ਤੇ ਤੀਰ ਚੜ੍ਹਾ ਕੇ ਦੁਰਯੋਧਨ ਨੂੰ ਮਾਰਿਆ। ਭੀਮ ਨੇ ਕ੍ਰੋਧਿਤ ਹੋ ਕੇ ਭੀਸ਼ਮ (ਪਿਤਾਮਾ) ਨੂੰ ਬਾਣ ਮਾਰਿਆ ਜੋ ਦ੍ਰੋਣਾਚਾਰਯ ਅਤੇ ਉਸ ਦੇ ਪੁੱਤਰ (ਅਸ਼੍ਵਸਥਾਮਾ) ਦੇ ਘੋੜਿਆਂ ਨੂੰ ਸੰਘਾਰ ਗਿਆ। ੩੦।

ਫਿਰ ਭੂਰਸ਼੍ਰਵਾ ਨੂੰ ਬਾਣ (ਮਾਰ ਕੇ) ਵਸ ਵਿਚ ਕਰ ਲਿਆ। ਮਗਰੋਂ ਕ੍ਰਿਪਾਚਾਰਯ ਨੂੰ ਬੇਹੋਸ਼ ਕਰ ਦਿੱਤਾ। ਤਦ ਹਠੀ ਕਰਨ ਗੁੱਸੇ ਵਿਚ ਆ ਕੇ ਅਗੇ ਵਧਿਆ ਅਤੇ ਸਾਹਮਣੇ ਆ ਕੇ ਘਮਸਾਨ ਯੁੱਧ ਕੀਤਾ। ੩੧।

ਏਕ ਬਿਸਿਖ ਅਰਜੁਨ ਕੇ ਉਰ ਮੈ ਮਾਰਿਯੋ।
ਗਿਰਿਯੋ ਮੂਰਛਨਾ ਧਰਨਿ ਨ ਨੈਕ ਸੰਭਾਰਿਯੋ।
ਤਬੈ ਦ੍ਰੋਪਤੀ ਸਾਇਕ ਧਨੁਖ ਸੰਭਾਰਿ ਕੈ।
ਹੋ ਬਹੁ ਬੀਰਨ ਕੋ ਦਿਯੋ ਛਿਨਿਕ ਮੋ ਮਾਰਿ ਕੈ। ੩੨।

ਏਕ ਬਿਸਿਖ ਭਾਨੁਜ ਕੇ ਉਰ ਮੈ ਮਾਰਿਯੋ।
ਦੁਤਿਯ ਬਾਨ ਸੋ ਦੁਰਜੋਧਨਹਿ ਪ੍ਰਹਾਰਿਯੋ।
ਭੀਖਮ ਭੂਰਸ਼੍ਵਾਹਿ ਦ੍ਰੋਣ ਘਾਇਲ ਕਰਿਯੋ।
ਹੋ ਦ੍ਰੋਣਜ ਕ੍ਰਿਪਾ ਦੁਸਾਸਨ ਕੇ ਸ੍ਰਯੰਦਨ ਹਰਿਯੋ। ੩੩।

ਦੋਹਰਾ

ਸਭੈ ਸੂਰ ਹਰਖਤ ਭਏ ਕਾਯਰ ਭਯੋ ਨ ਏਕ।
ਮਾਚਿਯੋ ਪ੍ਰਬਲ ਪ੍ਰਚੰਡ ਰਣ ਨਾਚੇ ਸੁਭਟ ਅਨੇਕ। ੩੪।

ਅਤਿਲ

ਰਾਜ ਬਾਜ ਤਾਜਿਯਨ ਸੁ ਦਯੋ ਗਿਰਾਇ ਕੈ।
ਸਾਜ ਬਾਜ ਸਾਜਿਯਨ ਸੁ ਗੈਨ ਫਿਰਾਇ ਕੈ।
ਹੈ ਪਾਖਰੇ ਸੰਘਾਰੇ ਸਸਤ੍ਰ ਸੰਭਾਰਿ ਕੈ।
ਹੋ ਪੈਦਲ ਰਬੀ ਬਿਦਾਰੇ ਬਾਨ ਪ੍ਰਹਾਰਿ ਕੈ। ੩੫।

ਚੌਪਈ

ਪਹਰ ਏਕ ਰਾਖੇ ਅਟਕਾਈ। ਭਾਤਿ ਭਾਤਿ ਸੋ ਕਰੀ ਲਰਾਈ।
ਗਹਿ ਧਨੁ ਪਾਨ ਧਨੰਜੈ ਗਾਜਿਯੋ। ਤਬ ਹੀ ਸੈਨ ਕੈਰਵਨ ਭਾਜਿਯੋ। ੩੬।

ਦੋਹਰਾ

ਤ੍ਰਿਯੁ ਕੋ ਜੁਧ ਬਿਲੌਕਿ ਕੈ ਪਾਰਥ ਭਯੋ ਪ੍ਰਸੰਨ੍ਯ।
ਕਹਿਯੋ ਆਜੁ ਤੈ ਦ੍ਰੋਪਤੀ ਧਰਨੀ ਤਲ ਮੈ ਧੰਨ੍ਯ। ੩੭।

ਚੌਪਈ

ਮੈ ਅਬ ਬਿਕਿ ਦਾਮਨ ਬਿਨੁ ਗਯੋ। ਜਨੁ ਤੈ ਦਾਸ ਮੇਲ ਕੇ ਲਯੋ।
ਜੋ ਕਛੁ ਕਹੌ ਕਾਰਜ ਤਵ ਕਰਿਹੋ। ਪ੍ਰਾਨ ਜਾਨ ਤੇ ਨੇਕੁ ਨ ਡਰਿਹੋ। ੩੮।

ਦੋਹਰਾ

ਤਰੁਨ ਬਿਧਾਤੈ ਤ੍ਵ ਕਰਿਯੋ ਤਰਨੀ ਕੀਨੋ ਮੋਹਿ।
ਕੇਲ ਕਰੇ ਬਿਨੁ ਜਾਤ ਲੈ ਲਾਜ ਨ ਲਾਗਤ ਤੋਹਿ। ੩੯।

ਚੌਪਈ

ਬਾਨਾਵਲੀ ਧਨੰਜੈ ਧਾਰੀ। ਮੁਰਛਿਤ ਸਕਲ ਸੈਨ ਕਰਿ ਡਾਰੀ।
ਦ੍ਰੋਪਤੀ ਸਾਥ ਬਿਹਾਰਿਯੋ ਸੋਊ। ਤਾ ਕੋ ਦੇਖਤ ਭਯੋ ਨ ਕੋਊ। ੪੦।

(ਉਸ ਨੇ) ਇਕ ਤੀਰ ਅਰਜਨ ਦੀ ਛਾਤੀ ਵਿਚ ਮਾਰਿਆ। ਉਹ ਜ਼ਰਾ ਵੀ ਸੰਭਲ ਨ ਸਕਿਆ ਅਤੇ ਮੂਰਛਿਤ ਹੋ ਕੇ ਧਰਤੀ ਤੇ ਡਿਗ ਪਿਆ। ਤਦੋਂ ਦ੍ਰੋਪਤੀ ਨੇ ਧਨੁਸ਼ ਬਾਣ ਸੰਭਾਲ ਲਿਆ ਅਤੇ ਛਿਣ ਭਰ ਵਿਚ ਬਹੁਤ ਸੂਰਮਿਆਂ ਨੂੰ ਮਾਰ ਦਿੱਤਾ।੩੨।

(ਉਸ ਨੇ) ਇਕ ਤੀਰ ਕਰਨ ਦੀ ਛਾਤੀ ਵਿਚ ਮਾਰਿਆ। ਦੂਜਾ ਬਾਣ ਦੁਰਯੋਧਨ ਨੂੰ ਮਾਰਿਆ। (ਫਿਰ) ਭੀਸ਼ਮ, ਭੂਰਸ਼ੁਵਾ ਅਤੇ ਦ੍ਰੋਣਾਚਾਰਯ ਨੂੰ ਘਾਇਲ ਕੀਤਾ। (ਇਸ ਤੋਂ ਬਾਦ) ਅਸ਼ੁਸਥਾਮਾ, ਕ੍ਰਿਪਾਚਾਰਯ, ਦੁਸ਼ਾਸਨ ਦੇ ਰਥਾਂ ਨੂੰ ਨਸ਼ਟ ਕਰ ਦਿੱਤਾ।੩੩।

ਦੋਹਰਾ

(ਯੁੱਧ ਕਰ ਕੇ) ਸਾਰੇ ਸੂਰਮੇ ਖੁਸ਼ ਹੋਏ ਅਤੇ ਕੋਈ ਵੀ ਕਾਇਰ ਨ ਬਣਿਆ। ਬਹੁਤ ਪ੍ਰਚੰਡ ਯੁੱਧ ਮਚਿਆ ਅਤੇ ਅਨੇਕ ਸੂਰਮੇ ਯੁੱਧ-ਕ੍ਰੀੜਾ ਵਿਚ ਮਗਨ ਹੋ ਗਏ।੩੪।

ਅੰਤਿਲ

ਸਾਹੀ ਘੋੜੇ ਅਤੇ ਤਾਜ਼ੀ ਘੋੜੇ ਮਾਰ ਕੇ ਡਿਗਾ ਦਿੱਤੇ। ਘੋੜਿਆਂ ਨੂੰ ਸਾਜ਼-ਸਮਾਨ ਸਹਿਤ ਆਕਾਸ਼ ਵਿਚ ਫਿਰਾ ਦਿੱਤਾ (ਅਰਥਾਤ\ ਮਾਰ ਕੇ ਧਰਤੀ ਤੋਂ ਉਪਰ ਚੁਕ ਦਿੱਤਾ ਹੈ)। ਸ਼ਸਤ੍ਰ ਸੰਭਾਲ ਕੇ ਕਾਠੀਆਂ ਵਾਲਿਆਂ ਘੋੜਿਆਂ ਨੂੰ ਖਤਮ ਕਰ ਦਿੱਤਾ। ਬਾਣ ਮਾਰ ਕੇ ਪੈਦਲ ਅਤੇ ਰਥਾਂ ਵਾਲਿਆਂ ਨੂੰ ਨਸ਼ਟ ਕਰ ਦਿੱਤਾ।੩੫।

ਚੌਪਈ

ਇਕ ਪਹਿਰ ਤਕ ਉਨ੍ਹਾਂ ਨੂੰ ਅਟਕਾਈ ਰਖਿਆ ਅਤੇ ਭਾਂਤ ਭਾਂਤ ਨਾਲ ਲੜਾਈ ਕੀਤੀ। ਹੱਥ ਵਿਚ ਧਨੁਸ਼ ਫੜ ਕੇ ਅਰਜਨ ਗਜਿਆ, ਤਦ ਹੀ ਕੌਰਵਾਂ ਦੀ ਸੈਨਾ ਭਜ ਗਈ।੩੬।

ਦੋਹਰਾ

ਇਸਤਰੀ ਦਾ ਯੁੱਧ ਵੇਖ ਕੇ ਅਰਜਨ ਬਹੁਤ ਖੁਸ਼ ਹੋਇਆ ਅਤੇ ਕਿਹਾ-- ਹੇ ਦ੍ਰੋਪਤੀ! ਤੂੰ ਅਜ ਧਰਤੀ ਉਤੇ ਧੰਨ ਹੈਂ।੩੭।

ਚੌਪਈ

ਮੈਂ ਹੁਣ ਬਿਨਾ ਦੰਮਾਂ ਦੇ ਵਿਕ ਗਿਆ ਹਾਂ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਤੂੰ ਦਾਸ ਮੁੱਲ ਲੈ ਲਿਆ ਹੋਵੇ। ਜੇ ਤੂੰ ਕਹੇਂਗੀ, ਉਹੀ ਕੰਮ (ਮੈਂ) ਕਰਾਂਗਾ। ਪ੍ਰਾਣਾਂ ਦੀ ਬਾਜ਼ੀ ਲਗਾਣੇ ਵੀ ਸੰਕੋਚ ਨਹੀਂ ਕਰਾਂਗਾ।੩੮।

ਦੋਹਰਾ

(ਦ੍ਰੋਪਤੀ ਨੇ ਕਿਹਾ--) ਵਿਧਾਤਾ ਨੇ ਤੈਨੂੰ ਮਰਦ ਅਤੇ ਮੈਨੂੰ ਇਸਤਰੀ ਬਣਾਇਆ ਹੈ। (ਤੂੰ ਮੈਨੂੰ) ਕੋਲ ਕੀਤੇ ਬਿਨਾ ਲੈ ਜਾ ਰਿਹਾ ਹੈਂ, ਤੈਨੂੰ ਲਾਜ ਨਹੀਂ ਲਗਦੀ।੩੯।

ਚੌਪਈ

ਅਰਜਨ ਨੇ ਤੀਰਾਂ ਦੀ ਝੜੀ ਲਗਾ ਦਿੱਤੀ ਅਤੇ ਸਾਰੀ ਸੈਨਾ ਨੂੰ ਮੂਰਛਿਤ ਕਰ ਦਿੱਤਾ। ਉਸ ਨੇ ਦ੍ਰੋਪਤੀ ਨਾਲ ਰਮਣ ਕੀਤਾ। ਉਨ੍ਹਾਂ ਨੂੰ ਕੋਈ ਵੀ ਨਹੀਂ ਵੇਖ ਸਕਿਆ।੪੦।

ਦੋਹਰਾ

ਚੁੰਬਨ ਆਸਨ ਲੈ ਘਨੇ ਰਤਿ ਮਾਨੀ ਦੁਪਤੀਸ।
ਤਾ ਪਰ ਕੋਊ ਨ ਪਰ ਸਕੇ ਠਟਕਿ ਰਹੇ ਅਵਨੀਸ। ੪੧।
ਜੀਤਿ ਕੈਰਵਨ ਕੇ ਦਲਹਿ ਦੁਪਤਿਹ ਲਯੋ ਛਿਨਾਇ।
ਨ੍ਰਿਪ ਮਾਰੇ ਹਾਰੇ ਗਏ ਧੰਨਯ ਧੰਨਜੈ ਰਾਇ। ੪੨।

ਚੌਪਈ

ਪ੍ਰਥਮ ਸੂਰਮਾ ਸਕਲ ਨਿਵਾਰੇ। ਬਚੇ ਭਾਜੇ ਭਿਰੇ ਤੇ ਮਾਰੇ।
ਜੀਤਿ ਦ੍ਰੋਪਤੀ ਅਤਿ ਸੁਖ ਪਾਯੋ। ਤਬ ਪਾਰਬ ਗ੍ਰਿਹ ਓਰ ਸਿਧਾਯੋ। ੪੩। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸੈਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੭। ੨੭੫੯। ਅਫਜ਼ੂਂ।

ਚੌਪਈ

ਆਭਾਵਤੀ ਓਡਛੇ ਰਾਨੀ। ਸੁੰਦਰੀ ਭਵਨ ਚੌਦਹੂੰ ਜਾਨੀ।
ਤਾ ਕੋ ਅਤਿ ਹੀ ਰੂਪ ਬਿਰਾਜੈ। ਸੁਰੀ ਆਸੁਰਿਨਿ ਕੋ ਮਨੁ ਲਾਜੈ। ੧।
ਰੂਪਮਾਨ ਤਿਹ ਨੈਨ ਨਿਹਾਰਿਯੋ। ਤਾ ਕੋ ਚੀਤਿ ਮੀਤ ਕਰਿ ਡਾਰਿਯੋ।
ਵਾ ਕੇ ਧਾਮ ਬੁਲਾਵਨ ਕੀਨੋ। ਭਾਤਿ ਭਾਤਿ ਸੋ ਆਸਨ ਦੀਨੋ। ੨।
ਤਾਹਿ ਕੇਸਅਰਿ ਬਕਤੁ ਲਗਾਯੋ। ਸਭ ਕੇਸਨ ਕੋ ਦੂਰਿ ਕਰਾਯੋ।
ਪੁਰਖਹੁ ਤੇ ਇਸਤ੍ਰੀ ਕਰਿ ਡਾਰੀ। ਮਿਤ ਪਤਿ ਲੈ ਤੀਰਥਨ ਸਿਧਾਰੀ। ੩।
ਪਤਿ ਕੋ ਕਹੀ ਬਾਤ ਸਮੁਝਾਈ। ਮੋਰੀ ਹਿਯਾ ਬਹਿਨ ਇਕ ਆਈ।
ਤਾਹਿ ਸੰਗ ਲੈ ਤੀਰਥ ਲੈਹੋ। ਸਭ ਹੀ ਪਾਪ ਬਿਦਾ ਕਰ ਦੈਹੋ। ੪।

ਅੰਤਿਲ

ਪਤਿ ਮਿਤ ਲੈ ਕੇ ਸੰਗ ਸਿਧਾਈ ਤੀਰਥਨ।
ਐਸ ਸਹੇਟ ਬਨਾਈ ਅਪਨੇ ਯਾਰ ਤਨ।
ਜਬ ਪਿਯ ਲੈ ਗੰਗਾ ਮਹਿ ਨੈਹੋ ਜਾਇ ਕੈ।
ਹੋ ਭਗਨੀ ਮੁਖ ਤੇ ਭਾਖਿ ਮਿਲੋਗੀ ਆਇ ਕੈ। ੫।

ਦੋਹਰਾ

ਮੀਤ ਨਾਥ ਕੋ ਸੰਗ ਲੈ ਤਹ ਕੋ ਕਿਯੋ ਪਯਾਨ।
ਕੇਤਿਕ ਦਿਨਨ ਬਿਤਾਇ ਕੈ ਗੰਗ ਕਿਯੋ ਇਸਨਾਨ। ੬।

ਚੌਪਈ

ਪਤਿ ਕੋ ਸੰਗ ਗੰਗ ਲੈ ਨੁਾਈ। ਭਾਖਿ ਬਹਿਨਿ ਤਾ ਸੋ ਲਪਟਾਈ।
ਮਨ ਮਾਨਤ ਤਿਨ ਕੇਲ ਕਮਾਯੋ। ਮੂਰਖ ਕੰਤ ਭੇਵ ਨਹਿ ਪਾਯੋ। ੭।

ਦੋਹਰਾ

ਬਹੁਤ ਅਧਿਕ ਚੁੰਬਨ ਅਤੇ ਆਸਨ ਲਓ ਕੇ ਦ੍ਰੋਪਤੀ ਦੇ ਪਤੀ (ਅਰਜਨ) ਨੇ ਰਤੀ ਮਨਾਈ। ਉਸ (ਅਰਜਨ) ਉਤੇ ਕੋਈ ਵੀ ਨ ਪੈ ਸਕਿਆ, ਸਾਰੇ ਰਾਜੇ ਠਠਬਰ ਕੇ ਰਹਿ ਗਏ। ੪੧। ਕੌਰਵਾਂ ਦੇ ਦਲ ਨੂੰ ਜਿਤ ਲਿਆ ਅਤੇ (ਉਨ੍ਹਾਂ ਤੋਂ) ਦ੍ਰੋਪਤੀ ਖੋਹ ਲਈ। (ਸਾਰੇ) ਰਾਜੇ ਮਾਰ ਖਾ ਕੇ ਹਾਰ ਗਏ। (ਸਚਮੁਚ) ਅਰਜਨ ਰਾਜਾ ਧੰਨ ਹੈ। ੪੨।

ਚੌਪਈ

ਪਹਿਲਾਂ ਸਾਰੇ ਸੂਰਮੇ ਦੂਰ ਕਰ ਦਿੱਤੇ। ਜੋ ਲੜੇ ਉਹ ਮਾਰੇ ਗਏ, ਜੋ ਭਜੇ ਉਹ ਬਚ ਗਏ। ਦ੍ਰੋਪਤੀ ਨੂੰ ਜਿਤ ਕੇ ਅਰਜਨ ਨੇ ਬਹੁਤ ਸੁਖ ਪ੍ਰਾਪਤ ਕੀਤਾ, ਤਦ ਘਰ ਵਲ ਚਲ ਪਿਆ। ੪੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੭ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੩੭। ੨੭੫੯। ਚਲਦਾ।

ਚੌਪਈ

ਓਡਛਾ (ਉਤੀਸਾ) ਦੇਸ ਦੀ ਆਭਾਵਤੀ ਨਾਂ ਦੀ ਰਾਣੀ (ਆਪਣੀ) ਸੁੰਦਰਤਾ ਕਾਰਨ ਚੌਦਾਂ ਲੋਕਾਂ ਵਿਚ ਪ੍ਰਸਿੱਧ ਸੀ। ਉਸ ਨੂੰ ਅਤਿ ਸੁੰਦਰ ਰੂਪ ਬਿਰਾਜਿਆ (ਵੇਖ ਕੇ) ਦੇਵਤਿਆਂ ਅਤੇ ਦੈਤਾਂ ਦੀਆਂ ਇਸਤਰੀਆਂ ਵੀ ਸ਼ਰਮਸਾਰ ਹੁੰਦੀਆਂ ਸਨ। ੧।

(ਇਕ ਵਾਰ) ਉਸ ਨੇ ਰੂਪਮਾਨ ਨੂੰ ਅੱਖਾਂ ਨਾਲ ਵੇਖਿਆ ਅਤੇ ਉਸ ਨੂੰ ਦਿਲ ਦੇ ਕੇ ਮਿਤਰ ਬਣਾ ਲਿਆ। ਉਸ ਨੂੰ ਘਰ ਬੁਲਾਇਆ ਅਤੇ ਕਈ ਤਰ੍ਹਾਂ ਦੇ ਆਸਨ ਦਿੱਤੇ। ੨।

ਉਸ ਦੇ ਮੂੰਹ ਉਤੇ ਰੋਮਨਾਸਨੀ ਲਗਾਈ। ਸਾਰੇ ਵਾਲ ਸਾਫ ਕਰ ਦਿੱਤੇ। (ਉਸ ਨੂੰ) ਪੁਰਸ਼ ਤੋਂ ਇਸਤਰੀ ਬਣਾ ਦਿੱਤਾ। ਮਿਤਰ ਅਤੇ ਪਤੀ ਨੂੰ ਲੈ ਕੇ ਤੀਰਥ-ਯਾਤ੍ਰਾ ਉਤੇ ਚਲੀ ਗਈ। ੩।

ਪਤੀ ਨੂੰ (ਇਹ) ਗੱਲ ਸਮਝਾ ਦਿੱਤੀ ਕਿ ਮੇਰੀ ਇਥੇ ਇਕ ਭੈਣ ਆਈ ਹੈ। ਉਸ ਨੂੰ ਨਾਲ ਲੈ ਕੇ ਤੀਰਥ-ਇਸ਼ਨਾਨ ਕਰਾਂਗੇ ਅਤੇ ਸਾਰੇ ਹੀ ਪਾਪ ਧੋ ਦਿਆਂਗੇ। ੪।

ਅੰਤਲ

(ਉਹ) ਪਤੀ ਅਤੇ ਮਿਤਰ ਨੂੰ ਨਾਲ ਲੈ ਕੇ ਤੀਰਥ-ਯਾਤ੍ਰਾ ਨੂੰ ਚਲੀ ਗਈ। ਆਪਣੇ ਯਾਰ ਨੂੰ ਮਿਲਣ ਲਈ (ਉਸ ਨੇ) ਇਸ ਤਰ੍ਹਾਂ ਦੀ ਵਿਵਸਥਾ ਕੀਤੀ। ਜਦ ਪਤੀ ਗੰਗਾ ਵਿਚ ਇਸ਼ਨਾਨ ਕਰਨ ਲਈ ਜਾਏਗਾ ਤਾਂ ਉਹ (ਮਿਤਰ ਨੂੰ) ਮੂੰਹੋਂ ਭੈਣ ਕਹਿ ਕੇ ਆ ਮਿਲੇਗੀ। ੫।

ਦੋਹਰਾ

ਪਤੀ ਅਤੇ ਮਿਤਰ ਨੂੰ ਨਾਲ ਲੈ ਕੇ ਤੀਰਥ-ਯਾਤ੍ਰਾ ਲਈ ਚਲ ਪਈ। ਕਈ ਦਿਨਾਂ ਦੇ ਬੀਤਣ ਉਪਰੰਤ ਗੰਗਾ ਵਿਚ ਇਸ਼ਨਾਨ ਕੀਤਾ। ੬।

ਚੌਪਈ

ਪਤੀ ਨੂੰ ਨਾਲ ਲੈ ਕੇ ਗੰਗਾ ਵਿਚ ਇਸ਼ਨਾਨ ਕੀਤਾ ਅਤੇ ਭੈਣ ਕਹਿ ਕੇ ਉਸ (ਮਿਤਰ) ਨਾਲ ਲਿਪਟ ਗਈ। ਉਸ ਨਾਲ ਮਨ ਚਾਹੀ ਕੇਲ-ਕ੍ਰੀੜਾ ਕੀਤੀ ਅਤੇ ਮੂਰਖ ਪਤੀ ਨੇ (ਅਸਲੀਅਤ ਦਾ) ਭੇਦ ਨਹੀਂ ਪਾਇਆ। ੭।

ਚਿਮਟਿ ਚਿਮਟਿ ਤਾ ਸੋ ਲਪਟਾਈ। ਮਨ ਮਾਨਤ ਤ੍ਰਿਯ ਕੋਲ ਕਮਾਈ।
ਦਿਨ ਦੇਖਤ ਤ੍ਰਿਯ ਕੋਲ ਕਮਾਯੋ। ਮੂਰਖ ਕੰਤ ਭੇਵ ਨਹਿ ਪਾਯੋ। ੮।

ਦੋਹਰਾ

ਮਨ ਮਾਨਤ ਕੋ ਮਾਨਿ ਰਤਿ ਦੀਨੋ ਜਾਰ ਉਠਾਇ।
ਮੁਖ ਬਾਏ ਮੂਰਖ ਰਹਿਯੋ ਭੇਦ ਨ ਸਕਿਯੋ ਪਾਇ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਤੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੮। ੨੭੬੯। ਅਫਸ੍ਰੀ।

ਅਤਿਲ

ਮਾਨਣੇਸੁਰੀ ਰਾਨੀ ਅਤਿਹਿ ਸੁ ਸੋਹਨੀ।
ਸਿੰਘ ਗਰੂਰ ਨ੍ਰਿਪਤਿ ਕੇ ਚਿਤ ਕੀ ਮੋਹਨੀ।
ਬੈਰਮ ਸਿੰਘ ਬਿਲੋਕਿਯੋ ਜਬ ਤਿਨ ਜਾਇ ਕੈ।
ਹੋ ਮਦਨ ਬਸ੍ਯ ਹੈ ਗਿਰੀ ਭੂਮਿ ਮੁਰਛਾਇ ਕੇ। ੧।

ਚੌਪਈ

ਉਠਤ ਪ੍ਰੀਤਿ ਪ੍ਰਿਯ ਅਧਿਕ ਲਗਾਈ। ਕਾਮ ਕੋਲ ਤਿਹ ਸਾਥ ਕਮਾਈ।
ਬਹੁਰਿ ਜਾਰ ਇਹ ਭਾਤਿ ਉਚਾਰੋ। ਸੁਨੋ ਤ੍ਰਿਯਾ ਤੁਮ ਬਚਨ ਹਮਾਰੋ। ੨।
ਤੋ ਲਖਿ ਹੋ ਮੈ ਤੁਮੈ ਪ੍ਰਯਾਰੋ। ਪਤਿ ਦੇਖਤ ਮੁਹਿ ਸਾਥ ਬਿਹਾਰੋ।
ਤਬ ਤੈਸੀ ਤ੍ਰਿਯ ਘਾਤ ਬਨਾਈ। ਸੋ ਮੈ ਤੁਮ ਸੋ ਕਹਤ ਸੁਨਾਈ। ੩।

ਦੋਹਰਾ

ਤਿਨ ਘਰ ਭੀਤਰ ਪੀਰ ਕੋ ਰਾਖਿਯੋ ਥਾਨ ਬਨਾਇ।
ਮਾਨਣੇਸੁਰੀ ਘਾਤ ਲਖਿ ਦੀਨੋ ਤਾਹਿ ਗਿਰਾਇ। ੪।

ਚੌਪਈ

ਢਾਹਿ ਥਾਨ ਨਿਜੁ ਪਤਿਹਿ ਦਿਖਾਯੋ। ਪੀਰ ਨਾਮ ਲੈ ਅਤਿ ਡਰ ਪਾਯੋ।
ਰੋਸ ਅਬੈ ਸੁਰਤਾਨ ਬਵੈਹੈ। ਤੋ ਕੋ ਡਾਰਿ ਖਾਟ ਤੇ ਦੈਹੈ। ੫।
ਪ੍ਰਥਮ ਡਾਰਿ ਤਹ ਤੇ ਤੁਹਿ ਦੈ ਹੈ। ਬਹੁਰਿ ਖਾਟ ਕੇ ਤਰੇ ਦਬੈ ਹੈ।
ਮੋ ਕਹ ਪਕਰਿ ਤਹਾ ਹੀ ਡਰਿ ਹੈ। ਦੁਹੁਅਨਿ ਕੋ ਗੋਡਨ ਸੋ ਮਰਿ ਹੈ। ੬।
ਰਸਰਨ ਸਾਥ ਬੰਧ ਕਰਿ ਲੈ ਹੈ। ਤਾ ਪਾਛੇ ਤੋ ਕੋ ਉਲਟੈ ਹੈ।
ਔਧ ਖਾਟ ਤਵ ਉਪਰਿ ਡਰਿ ਹੈ। ਬਹੁਰਿ ਤੁਮੈ ਜਾਨਨ ਸੋ ਮਰਿ ਹੈ। ੭।
ਪ੍ਰਥਮ ਕਥਾ ਤਾ ਸੋ ਯੋ ਕਹੀ। ਖਾਟ ਡਾਰਿ ਪਤਿ ਸੋ ਸ੍ਵੈ ਰਹੀ।
ਜਬ ਸੋਯੋ ਤਾ ਕੋ ਲਖਿ ਪਾਯੋ। ਦ੍ਰਿੜ ਰਸਰਨ ਕੇ ਸਾਥ ਬੰਧਾਯੋ। ੮।
ਜਿਵਰਨ ਸਾਥ ਬਾਧਿ ਤਿਹ ਗਈ। ਸੋਇ ਰਹਿਯੋ ਜੜ ਸੁਧਿ ਨ ਲਈ।
ਖਾਟ ਤਰੇ ਇਹ ਭਾਤਿ ਕਰੋ ਹੈ। ਜਾਨੁਕ ਮ੍ਰਿਤਕ ਸਿਰੀ ਪੈ ਸੋਹੈ। ੯।

ਚਿਮਟ ਚਿਮਟ ਕੇ ਉਸ ਨਾਲ ਲਿਪਟੀ ਅਤੇ ਮਨ ਭਾਉਂਦੇ ਵੰਗ ਨਾਲ ਰਤੀ-ਕ੍ਰੀੜਾ ਕੀਤੀ। ਦਿਨ ਨੂੰ ਵੇਖਦੇ ਹੋਇਆਂ ਇਸਤਰੀ ਨੇ ਕਾਮ-ਕ੍ਰੀੜਾ ਕੀਤੀ, ਪਰ ਮੂਰਖ ਪਤੀ ਨੇ ਭੇਦ ਨ ਪਾਇਆ।੮।

ਦੋਹਰਾ

ਮਨਮਰਜੀ ਅਨੁਸਾਰ ਰਤੀ-ਕ੍ਰੀੜਾ ਕਰ ਕੇ ਯਾਰ ਨੂੰ ਭੇਜ ਦਿੱਤਾ ਅਤੇ ਮੂਰਖ (ਪਤੀ) ਮੂੰਹ ਅਡੀ ਰਹਿ ਗਿਆ, ਪਰ ਭੇਦ ਨੂੰ ਨ ਪਾ ਸਕਿਆ।੯।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੩੮। ੨੭੬੮। ਚਲਦਾ।

ਅਤਿਲ

ਮਾਨਣੇਸ਼ੁਰੀ ਰਾਣੀ ਬਹੁਤ ਹੀ ਸੋਹਣੀ ਸੀ ਅਤੇ ਗਰੂਰ ਸਿੰਘ ਰਾਜੇ ਦੇ ਮਨ ਨੂੰ ਮੋਹਿਤ ਕਰਨ ਵਾਲੀ ਸੀ। ਉਸ (ਰਾਣੀ) ਨੇ ਜਦ ਬੈਰਮ ਸਿੰਘ ਨੂੰ ਜਾ ਕੇ ਵੇਖਿਆ ਤਾਂ ਕਾਮ ਵਸ ਹੋ ਕੇ ਬੇਹੋਸ਼ ਹੋ ਕੇ ਧਰਤੀ ਉਤੇ ਡਿਗ ਪਈ।੧।

ਚੌਪਈ

ਉਠ ਕੇ ਇਸਤਰੀ ਨੇ ਉਸ ਨਾਲ ਬਹੁਤ ਪ੍ਰੇਮ ਕੀਤਾ ਅਤੇ ਉਸ ਨਾਲ ਕਾਮ-ਕ੍ਰੀੜਾ ਕੀਤੀ। ਫਿਰ ਯਾਰ ਨੇ ਇਸ ਤਰ੍ਹਾਂ ਕਿਹਾ-- ਹੇ ਇਸਤਰੀ! ਤੂੰ ਮੇਰੀ ਗੱਲ ਸੁਣ।੨।

ਮੈਂ ਤੇਰੇ ਪਿਆਰ ਨੂੰ ਤਦ ਸਮਝਾਂਗਾ ਕਿ ਪਤੀ ਦੇ ਦੇਖਦਿਆਂ ਹੀ ਮੇਰੇ ਨਾਲ ਰਮਣ ਕਰ। ਤਦ ਉਸ ਇਸਤਰੀ ਨੇ ਅਜਿਹਾ ਚਰਿਤ੍ਰ ਬਣਾਇਆ। ਉਹ ਮੈਂ (ਹੁਣ) ਤੁਹਾਨੂੰ ਕਹਿ ਕੇ ਸੁਣਾਉਂਦਾ ਹਾਂ।੩।

ਦੋਹਰਾ

ਉਸ ਨੇ ਘਰ ਵਿਚ ਪੀਰ ਦਾ ਇਕ ਥਾਨ (ਥੋਹ) ਬਣਾਇਆ ਤਾਂ ਮਾਨਣੇਸ਼ੁਰੀ ਨੇ ਮੌਕਾ ਤਾੜ ਕੇ ਉਸ ਨੂੰ ਡਿਗਾ ਦਿੱਤਾ।੪।

ਚੌਪਈ

ਥਾਨ ਨੂੰ ਢਾਹ ਕੇ ਆਪਣੇ ਪਤੀ ਨੂੰ ਵਿਖਾਇਆ ਅਤੇ ਪੀਰ ਦਾ ਨਾਮ ਲੈ ਕੇ ਬਹੁਤ ਡਰਾਇਆ। ਹੁਣ ਉਹ ਪੀਰ (ਸੁਲਤਾਨ ਸਖੀ ਸਰਵਰ) ਬਹੁਤ ਕ੍ਰੋਧਿਤ ਹੋ ਕੇ ਤੁਹਾਨੂੰ ਮੰਜੀ ਤੋਂ ਹੇਠਾਂ ਸੁਟ ਦੇਵੇਗਾ।੫।

ਪਹਿਲਾਂ ਤਾਂ ਉਹ ਤੁਹਾਨੂੰ ਮੰਜੀ ਤੋਂ ਡਿਗਾ ਦੇਵੇਗਾ। ਫਿਰ ਤੁਹਾਨੂੰ ਮੰਜੀ ਹੇਠਾਂ ਦਬ ਦੇਵੇਗਾ। ਮੈਨੂੰ ਵੀ ਪਕੜ ਕੇ ਉਥੇ ਸੁਟ ਦੇਵੇਗਾ। ਦੋਹਾਂ ਨੂੰ ਗੋਡਿਆਂ ਨਾਲ ਮਾਰੇਗਾ।੬।

ਰਸਿਆਂ ਨਾਲ ਬੰਨ੍ਹ ਲਏਗਾ ਅਤੇ ਫਿਰ ਤੈਨੂੰ ਉਲਟਾਏਗਾ। ਤੇਰੇ ਉਪਰ ਉਲਟੀ ਮੰਜੀ ਸੁਟੇਗਾ, ਫਿਰ ਤੈਨੂੰ ਜਾਨੇ ਮਾਰ ਦੇਵੇਗਾ।੭।

ਪਹਿਲਾਂ ਇਸ ਤਰ੍ਹਾਂ ਕਥਾ ਉਸ ਨੂੰ ਕਹੀ ਅਤੇ ਫਿਰ ਮੰਜੀ ਵਿਛਾ ਕੇ ਪਤੀ ਨਾਲ ਸੌ ਗਈ। ਜਦ ਉਸ ਨੂੰ ਸੁਤਾ ਵੇਖਿਆ ਤਾਂ ਰਸਿਆਂ ਨਾਲ ਚੰਗੀ ਤਰ੍ਹਾਂ ਬੰਨ੍ਹ ਦਿੱਤਾ।੮।

ਉਸ ਨੂੰ (ਉਸ ਨੇ) ਰਸਿਆਂ ਨਾਲ ਬੰਨ੍ਹ ਦਿੱਤਾ। (ਉਹ) ਮੂਰਖ ਸੁੱਤਾ ਰਿਹਾ, (ਕੋਈ) ਜਾਗ ਨ ਆਈ। ਮੰਜੀ ਹੇਠਾਂ ਇਸ ਤਰ੍ਹਾਂ ਕੀਤਾ ਹੈ, ਮਾਨੋ ਲੋਥ ਅਰਥੀ ਉਤੇ ਪਈ ਹੋਵੇ।੯।

ਦੋਹਰਾ

ਖਾਟ ਸਾਥ ਦ੍ਰਿੜ ਬਾਧਿ ਕੈ ਐਧ ਦਿਯੋ ਉਲਟਾਇ।
ਚੜਿ ਬੈਠੀ ਤਾ ਪਰ ਤੁਰਤੁ ਜਾਰ ਸੰਗਿ ਲਪਟਾਇ। ੧੦।

ਅੰਤਿਲ

ਭਾਤਿ ਭਾਤਿ ਤਿਹ ਤ੍ਰਿਯ ਕੋ ਜਾਰ ਬਜਾਇ ਕੈ।
ਭਾਤਿ ਭਾਤਿ ਕੇ ਆਸਨ ਲਏ ਬਨਾਇ ਕੈ।
ਚੁੰਬਨ ਆਲਿੰਗਨ ਲੀਨੇ ਰੁਚਿ ਮਾਨਿ ਕੈ।
ਹੋ ਤਰ ਡਾਰਿਯੋ ਜੜ ਰਹਿਯੋ ਮੋਨ ਮੁਖਿ ਠਾਨਿ ਕੈ। ੧੧।

ਚੌਪਈ

ਹਾਹਿ ਹਾਇ ਤਰ ਪਰਿਯੋ ਉਚਾਰੈ। ਕਹਾ ਕਰਿਯੋ ਤੈ ਪੀਰ ਹਮਾਰੈ।
ਤੁਮੈ ਤ੍ਰਯਾਗ ਮੈ ਅਨਤ ਨ ਪਾਯੋ। ਜੈਸੇ ਕਿਯੋ ਤੈਸੇ ਫਲ ਪਾਯੋ। ੧੨।

ਅੰਤਿਲ

ਅਬ ਮੋਰੋ ਅਪਰਾਧ ਛਿਮਾਪਨ ਕੀਜਿਯੈ।
ਕਛੂ ਚੂਕ ਜੋ ਭਈ ਛਿਮਾ ਕਰਿ ਲੀਜਿਯੈ।
ਤੋਹਿ ਤ੍ਰਯਾਗਿ ਕਰਿ ਅਨਤ ਨ ਕਿਤਹੂੰ ਜਾਇਹੋ।
ਹੋ ਪੀਰ ਤੁਹਾਰੇ ਸਾਲ ਸਾਲ ਮੈ ਆਇਹੋ। ੧੩।

ਚੌਪਈ

ਜਾਰ ਭੋਗ ਦ੍ਰਿੜ ਜਬ ਕਰਿ ਲਯੋ। ਨ੍ਰਿਪ ਕੋ ਛੋਰਿ ਤਰੇ ਤੇ ਦਯੋ।
ਪ੍ਰਥਮ ਮੀਤ ਨਿਜੁ ਤ੍ਰਿਯ ਨੈ ਟਾਰਿਯੋ। ਬਹੁਰਿ ਆਨਿ ਕੈ ਰਾਵ ਉਠਾਰਿਯੋ। ੧੪।
ਮੂਰਖ ਕਛੂ ਭੇਵ ਨਹਿ ਪਾਯੋ। ਜਾਨਿਯੋ ਮੋਹਿ ਪੀਰ ਪਟਕਾਯੋ।
ਬੰਧਨ ਛੂਟੇ ਸੁ ਬਾਨ ਸਵਾਰਿਯੋ। ਤ੍ਰਿਯ ਕੋ ਚਰਿਤ ਨ ਜਿਯ ਮੈ ਧਾਰਿਯੋ। ੧੫। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੩੯। ੨੭੮੩। ਅਫ਼ਜ਼ੀ।

ਦੋਹਰਾ

ਹਿਜਲੀ ਬੰਦਰ ਕੇ ਰਹੈ ਬਾਨੀ ਰਾਇ ਨਰੇਸ।
ਮੇਘਮਤੀ ਰਾਨੀ ਤਹਾ ਰਤਿ ਕੇ ਰਹਤ ਸੁਬੇਸ। ੧।
ਮਜਲਿਸਿ ਰਾਇ ਬਿਲੋਕਿ ਕੈ ਰੀਝਿ ਰਹੀ ਤ੍ਰਿਯ ਸੋਇ।
ਬੋਲਿ ਭੋਗ ਤਾ ਸੋ ਕਿਯੋ ਰਘੁਪਤਿ ਕਰੈ ਸੁ ਹੋਇ। ੨।

ਚੌਪਈ

ਬਾਨੀ ਰਾਇ ਜਬ ਯੋ ਸੁਨਿ ਪਾਯੋ। ਕੋਊ ਜਾਰ ਹਮਾਰੇ ਆਯੋ।
ਦੋਊ ਬਾਧਿ ਭੁਜਾ ਇਹ ਲੈਹੋ। ਗਹਰੀ ਨਦੀ ਬੀਚ ਬੁਰਵੈਹੋ। ੩।

ਦੋਹਰਾ

ਮੰਜੀ ਨਾਲ ਪਕੀ ਤਰ੍ਹਾਂ ਬੰਨ੍ਹ ਕੇ, ਫਿਰ ਉਸ ਨੂੰ ਉਲਟਾ ਦਿੱਤਾ। ਯਾਰ ਨਾਲ ਲਿਪਟ ਕੇ ਉਸ ਉਤੇ ਤੁਰਤ ਚੜ੍ਹ ਬੈਠੀ। ੧੦।

ਅਤਿਲ

ਕਈ ਤਰ੍ਹਾਂ ਨਾਲ ਉਸ ਇਸਤਰੀ ਨੂੰ ਯਾਰ ਨੇ ਵਜਾਇਆ (ਅਰਥਾਤ ਪ੍ਰੇਮ ਕ੍ਰੀੜਾ ਕੀਤੀ)। ਭਾਂਤ ਭਾਂਤ ਦੇ ਆਸਣ ਚੰਗੀ ਤਰ੍ਹਾਂ ਲਏ। ਆਪਣੀ ਇੱਛਾ ਅਨੁਸਾਰ ਚੁੰਬਨ ਅਤੇ ਅਲਿੰਗਨ ਕੀਤੇ। (ਆਪਣੇ ਪਤੀ ਨੂੰ) ਹੇਠਾਂ ਸੁਟ ਲਿਆ ਅਤੇ ਉਸ ਮੂਰਖ ਨੇ ਦੜ ਵੱਟੀ ਰਖਿਆ। ੧੧।

ਚੌਪਈ

ਮੰਜੀ ਹੇਠਾਂ ਪਿਆ ਹਾਇ ਹਾਇ ਕਰਦਾ ਕਹਿਣ ਲਗਾ--ਹੇ ਮੇਰੇ ਪੀਰ! ਤੁਸੀਂ ਕੀ ਕਰ ਰਹੇ ਹੋ। (ਅਗੋਂ ਪੀਰ ਨੇ ਕਿਹਾ--) ਮੈਂ ਤੈਨੂੰ ਛਡ ਕੇ ਹੋਰ ਕਿਤੇ ਨਹੀਂ ਜਾਵਾਂਗਾ। ਜਿਹੇ ਜਿਹਾ (ਤੂੰ) ਕੀਤਾ ਹੈ, ਓਹੋ ਜਿਹਾ ਫਲ ਪਾਇਆ ਹੈ। ੧੨।

ਅਤਿਲ

(ਰਾਜੇ ਨੇ ਕਿਹਾ--) ਹੁਣ ਮੇਰਾ ਅਪਰਾਧ ਖਿਮਾ ਕਰ ਦਿਓ। ਜੇ ਕੋਈ ਭੁਲ ਹੋ ਗਈ ਹੈ, ਉਸ ਨੂੰ ਮਾਫ਼ ਕਰ ਦਿਓ। (ਪੀਰ ਨੇ ਕਿਹਾ--) ਮੈਂ ਤੈਨੂੰ ਤਿਆਗ ਕੇ ਕਿਤੇ ਨਹੀਂ ਜਾਵਾਂਗਾ। (ਰਾਜੇ ਨੇ ਕਿਹਾ--) ਹੇ ਪੀਰ ਜੀ! ਮੈਂ ਵਰ੍ਹੇ ਦੇ ਵਰ੍ਹੇ ਤੁਹਾਡੇ ਪਾਸ ਆਵਾਂਗਾ। ੧੩।

ਚੌਪਈ

ਯਾਰ ਨੇ ਜਦ ਚੰਗੀ ਤਰ੍ਹਾਂ ਭੋਗ ਕਰ ਲਿਆ। ਤਾਂ ਰਾਜੇ ਨੂੰ ਹੇਠੋਂ ਛਡ ਦਿੱਤਾ। ਪਹਿਲਾਂ ਇਸਤਰੀ ਨੇ ਆਪਣੇ ਮਿਤਰ ਨੂੰ ਭੇਜਿਆ। ਫਿਰ ਆ ਕੇ ਰਾਜੇ ਨੂੰ ਉਠਾਇਆ। ੧੪।

(ਉਸ) ਮੂਰਖ ਰਾਜੇ ਨੇ ਕੁਝ ਵੀ ਭੇਦ ਨ ਸਮਝਿਆ। (ਉਸ ਨੇ ਸਮਝਿਆ ਕਿ) ਮੈਨੂੰ ਪੀਰ ਨੇ ਪਟਕਾਇਆ ਹੈ। ਬੰਧਨ ਤੋਂ ਛੁਟਣ ਤੇ (ਉਸ ਨੇ ਪੀਰ ਦੇ) ਥਾਨ ਨੂੰ ਸੰਵਾਰਿਆ। ਇਸਤਰੀ ਦੇ ਚਰਿਤ੍ਰ ਨੂੰ ਮਨ ਵਿਚ ਨ ਸਮਝ ਸਕਿਆ। ੧੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੩੯। ੨੭੮੩। ਚਲਦਾ।

ਦੋਹਰਾ

ਹਿਜਲੀ ਬੰਦਰ ਵਿਚ ਬਾਨੀ ਰਾਇ ਨਾਂ ਦਾ ਰਾਜਾ ਰਹਿੰਦਾ ਸੀ। (ਉਸ ਦੀ) ਮੇਘਮਤੀ ਨਾਂ ਦੀ ਰਾਣੀ ਰਤੀ ਦੇ ਸਰੂਪ ਵਰਗੀ ਸੀ। ੧। ਉਹ ਇਸਤਰੀ ਮਜਲਿਸ ਰਾਇ ਨੂੰ ਵੇਖ ਕੇ ਮੋਹਿਤ ਹੋ ਗਈ। (ਉਸ ਨੂੰ) ਬੁਲਾ ਕੇ ਉਸ ਨਾਲ ਭੋਗ ਕੀਤਾ। (ਅਗੋਂ) ਜੇ ਭਗਵਾਨ ਕਰੇਗਾ, ਉਹੀ ਹੋਵੇਗਾ। ੨।

ਚੌਪਈ

ਜਦ ਬਾਨੀ ਰਾਇ ਨੇ ਇਹ ਗੱਲ ਸੁਣੀ ਕਿ ਕੋਈ ਯਾਰ ਸਾਡੇ (ਮਹੱਲ ਵਿਚ) ਆਇਆ ਹੈ। (ਤਾਂ ਉਸ ਨੇ ਸੋਚਿਆ ਕਿ) ਇਸ ਦੀਆਂ ਦੋਵੇਂ ਬਾਂਹਵਾਂ ਬੰਨ੍ਹ ਲਵਾਂਗਾ ਅਤੇ ਡੂੰਘੀ ਨਦੀ ਵਿਚ ਡੁਬਵਾਵਾਂਗਾ। ੩।

ਰਾਨੀ ਬਾਤ ਜਬੈ ਸੁਨ ਪਾਈ। ਏਕ ਗੋਹ ਕੋ ਲਯੋ ਮੰਗਾਈ।
ਬਾਧਿ ਰਸਨ ਤਾ ਸੋ ਇਕ ਲਿਯੋ। ਤਾਹਿ ਚਰਾਇ ਦਿਵਾਰਹਿ ਦਿਯੋ। ੪।

ਦੋਹਰਾ

ਤਾ ਸੋ ਰਸਨ ਬਨ੍ਹਾਇ ਕੈ ਜਾਰਹਿ ਦਯੋ ਲੰਘਾਇ।
ਮੂੜ ਰਾਵ ਚਕ੍ਰਿਤ ਰਹਿਯੋ ਸਕਿਯੋ ਚਰਿਤ੍ਰ ਨ ਪਾਇ। ੫। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਚਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੪੦। ੨੭੮੮। ਅਛਰ੍ਹੀ।

ਦੋਹਰਾ

ਭਸਮਾਂਗਦ ਦਾਨੋ ਬਡੇ ਭੀਮ ਪੁਰੀ ਕੇ ਮਾਹਿ।
ਤਾਹਿ ਬਰਾਬਰਿ ਭਾਸਕਰਿ ਜੁਧ ਸਮੈ ਮੋ ਨਾਹਿ। ੧।

ਚੌਪਈ

ਤਿਨ ਬਹੁ ਬੈਠਿ ਤਪਸ੍ਯਾ ਕਿਯੋ। ਯੋ ਬਰਦਾਨ ਰੁਦ੍ਰ ਤੇ ਲਿਯੋ।
ਜਾ ਕੇ ਸਿਰ ਪਰ ਹਾਥ ਲਗਾਵੈ। ਜਰਿ ਬਰਿ ਭਸਮ ਸੁ ਨਰ ਹੋ ਜਾਵੈ। ੨।

ਤਿਨ ਗੋਰੀ ਕੋ ਰੂਪ ਨਿਹਾਰਿਯੋ। ਯਹੈ ਆਪਨੇ ਹ੍ਰਿਦੈ ਬਿਚਾਰਿਯੋ।
ਸਿਵ ਕੇ ਸੀਸ ਹਾਥ ਮੈ ਧਰਿਹੋ। ਛਿਨ ਮੈ ਯਾਹਿ ਭਸਮ ਕਰਿ ਡਰਿਹੋ। ੩।

ਚਿਤ ਮੈ ਇਹੈ ਚਿੰਤ ਕਰਿ ਧਾਯੋ। ਮਹਾ ਰੁਦ੍ਰ ਕੇ ਬਧ ਹਿਤ ਆਯੋ।
ਮਹਾ ਰੁਦ੍ਰ ਜਬ ਨੈਨ ਨਿਹਾਰਿਯੋ। ਨਿਜੁ ਤ੍ਰਿਯੁ ਕੋ ਲੈ ਸੰਗ ਸਿਧਾਰਿਯੋ। ੪।

ਰੁਦ੍ਰ ਭਜਤ ਦਾਨੋ ਹੂੰ ਧਾਯੋ। ਦਛਿਨ ਪੂਰਬ ਸਿਵਹਿ ਭ੍ਰਮਾਯੋ।
ਪੁਨਿ ਪਛਿਮ ਕੋ ਹਰ ਜੂ ਧਾਯੋ। ਪਾਛੇ ਲਗਿਯੋ ਤਾਹਿ ਸੋ ਗਯੋ। ੫।

ਦੋਹਰਾ

ਤੀਨਿ ਦਿਸਨ ਮੈ ਭ੍ਰਮਿ ਰਹਿਯੋ ਠੋਰ ਨ ਪਾਯੋ ਕੋਇ।
ਉਤਰ ਦਿਸਿ ਕੋ ਪੁਨਿ ਭਜਿਯੋ ਹਰਿ ਜੂ ਕਰੈ ਸੁ ਹੋਇ। ੬।

ਚੌਪਈ

ਜਬ ਉਤਰ ਕੋ ਰੁਦ੍ਰ ਸਿਧਾਯੋ। ਭਸਮਾਂਗਦ ਪਾਛੇ ਤਿਹ ਧਾਯੋ।
ਯਾ ਕੋ ਭਸਮ ਅਬੈ ਕਰਿ ਦੈਹੋ। ਛੀਨਿ ਪਾਰਬਤੀ ਕੋ ਤ੍ਰਿਯੁ ਕੈਹੋ। ੭।

ਪਾਰਬਤੀ ਬਾਰ

ਦੋਹਰਾ

ਯਾ ਬੋਰਾ ਤੇ ਮੂੜ ਤੈ ਕਾ ਬਹੁ ਲਿਯੋ ਬਨਾਇ।
ਸਭ ਝੂਠਾ ਸੋ ਜਾਨਿਯੈ ਲੀਨ ਅਬੈ ਪਤਿਯਾਇ। ੮।

ਜਦ ਰਾਣੀ ਨੂੰ ਇਸ ਗੱਲ ਦਾ ਪਤਾ ਲਗਾ ਤਾਂ ਇਕ ਗੋਹ ਨੂੰ ਮੰਗਵਾ ਲਿਆ। ਉਸ ਨਾਲ ਇਕ ਰੱਸਾ ਬੰਨ੍ਹ ਲਿਆ। ਉਸ ਨੂੰ ਕੰਧ ਉਤੇ ਚੜ੍ਹਾ ਦਿੱਤਾ।੪।

ਦੋਹਰਾ

ਉਸ (ਗੋਹ) ਨਾਲ ਰੱਸਾ ਬੰਨ੍ਹ ਕੇ, ਯਾਰ ਨੂੰ ਉਥੋਂ ਕਢ ਦਿੱਤਾ। ਮੂਰਖ ਰਾਜਾ ਹੈਰਾਨ ਰਹਿ ਗਿਆ ਅਤੇ (ਇਸਤਰੀ ਦਾ) ਚਰਿਤ੍ਰ ਨ ਸਮਝ ਸਕਿਆ।੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ। ੧੪੦। ੨੭੮੮। ਚਲਦਾ।

ਦੋਹਰਾ

ਭੀਮਪਰੀ ਵਿਚ ਭਸਮਾਂਗਦ ਨਾਂ ਦਾ ਵੱਡਾ ਦੈਂਤ (ਰਹਿੰਦਾ ਸੀ)। ਯੁੱਧ ਵਿਚ ਉਸ ਦੇ ਬਰਾਬਰ ਸੂਰਜ ਵੀ ਨਹੀਂ ਸੀ।੧।

ਚੌਪਈ

ਉਸ (ਦੈਂਤ) ਨੇ ਬੈਠ ਕੇ ਬਹੁਤ ਤਪਸਿਆ ਕੀਤੀ ਅਤੇ ਰੁਦ੍ਰ ਤੋਂ ਇਹ ਵਰ ਪ੍ਰਾਪਤ ਕੀਤਾ। (ਉਹ) ਜਿਸ ਦੇ ਸਿਰ ਉਤੇ ਹੱਥ ਲਗਾਵੇਗਾ, ਉਹ ਬੰਦਾ ਸਭ ਬਲ ਕੇ ਭਸਮ ਹੋ ਜਾਵੇਗਾ।੨।

ਉਸ ਨੇ ਗੋਰੀ (ਸ਼ਿਵ ਪਤਨੀ) ਦਾ ਰੂਪ ਵੇਖਿਆ ਅਤੇ ਆਪਣੇ ਹਿਰਦੇ ਵਿਚ ਇਹ ਸੋਚਿਆ। ਮੈਂ ਸ਼ਿਵ ਦੇ ਸਿਰ ਉਤੇ ਹੱਥ ਰਖਾਂਗਾ ਅਤੇ ਛਿਣ ਵਿਚ ਉਸ ਨੂੰ ਭਸਮ ਕਰ ਦਿਆਂਗਾ।੩।

ਚਿਤ ਵਿਚ ਇਹੀ ਵਿਚਾਰ ਕੇ ਤੁਰਿਆ ਅਤੇ ਮਹਾ ਰੁਦ੍ਰ ਦਾ ਬਧ ਕਰਨ ਲਈ ਆਇਆ। ਜਦ ਮਹਾ ਰੁਦ੍ਰ ਨੇ ਨੈਣਾਂ ਨਾਲ ਵੇਖਿਆ ਤਾਂ ਆਪਣੀ ਇਸਤਰੀ ਨੂੰ ਨਾਲ ਲੈ ਕੇ ਭਜ ਪਿਆ।੪।

ਰੁਦ੍ਰ ਨੂੰ ਭਜਦਿਆਂ ਵੇਖ ਕੇ ਦੈਂਤ ਵੀ (ਪਿਛੇ) ਭਜ ਪਿਆ ਅਤੇ ਦੱਖਣ ਤੇ ਪੂਰਬ ਵਲ ਸ਼ਿਵ ਨੂੰ ਭਜਾਇਆ। ਫਿਰ ਪੱਛਮ ਵਲ ਸ਼ਿਵ ਜੀ ਗਿਆ। (ਦੈਂਤ ਵੀ) ਉਸ ਦੇ ਪਿਛੇ ਪਿਛੇ ਗਿਆ।੫।

ਦੋਹਰਾ

(ਸ਼ਿਵ) ਤਿੰਨਾਂ ਦਿਸ਼ਾਵਾਂ ਵਿਚ ਭਰਮਦਾ ਰਿਹਾ, ਪਰ ਕਿਤੇ ਵੀ ਠਿਕਾਣਾ ਨ ਮਿਲਿਆ। ਫਿਰ ਉੱਤਰ ਦਿਸ਼ਾ ਵਲ ਭਜਿਆ। ਜੋ ਪ੍ਰਭੂ ਕਰੇਗਾ, ਉਹੀ ਹੋਏਗਾ।੬।

ਚੌਪਈ

ਜਦ ਰੁਦ੍ਰ ਉੱਤਰ ਦਿਸ਼ਾ ਵਲ ਗਿਆ। ਭਸਮਾਂਗਦ ਉਸ ਦੇ ਪਿਛੇ ਭਜਿਆ। (ਉਹ ਕਹਿਣ ਲਗਾ--) ਮੈਂ ਇਸ ਨੂੰ ਹੁਣੇ ਭਸਮ ਕਰ ਦੇਵਾਂਗਾ (ਅਤੇ ਫਿਰ) ਪਾਰਬਤੀ ਨੂੰ ਖੋਹ ਕੇ (ਆਪਣੀ) ਇਸਤਰੀ ਬਣਾਵਾਂਗਾ।੭।

ਪਾਰਬਤੀ ਨੇ ਕਿਹਾ--

ਦੋਹਰਾ

ਹੇ ਮੂਰਖ (ਭਸਮਾਂਗਦ)! ਤੂੰ ਇਸ ਕਮਲੇ ਤੋਂ ਕੀ ਵਰ ਲੈ ਬੈਠਾ ਹੈਂ। (ਇਹ) ਸਭ ਝੂਠ ਹੈ, ਇਸ ਨੂੰ ਹੁਣੇ ਪਰਖ ਕੇ ਵੇਖ ਲੈ।੮।

ਚੌਪਈ

ਪ੍ਰਥਮ ਹਾਥ ਨਿਜੁ ਸਿਰ ਪਰ ਧਰੋ। ਲਹਿਹੋ ਏਕ ਕੇਸ ਜਬ ਜਰੋ।
ਤਬ ਸਿਰ ਕਰ ਸਿਵ ਜੁ ਕੇ ਧਰਿਯੋ। ਮੇ ਕੋ ਨਿਜੁ ਨਾਰੀ ਲੈ ਕਰਿਯੋ। ੯।
ਯੋ ਬਚ ਦੈਤ ਸ੍ਵਨ ਜਬ ਕਰਿਯੋ। ਹਾਥ ਅਪਨੇ ਸਿਰ ਪਰ ਧਰਿਯੋ।
ਛਿਨਕ ਬਿਖੈ ਮੂਰਖ ਜਰਿ ਗਯੋ। ਸਿਵ ਕੋ ਸੋਕ ਦੂਰਿ ਕਰ ਦਯੋ। ੧੦।

ਦੋਹਰਾ

ਅਸ ਚਰਿਤ੍ਰ ਕਰਿ ਪਾਰਬਤੀ ਦੀਨੋ ਅਸੁਰ ਜਰਾਇ।
ਫਟਕਾਚਲ ਸਿਵ ਕੇ ਸਹਿਤ ਬਹੁਰਿ ਬਿਰਾਜੀ ਜਾਇ। ੧੧। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੪੧। ੨੭੯੯। ਅਫਸ੍ਰੀ।

ਦੋਹਰਾ

ਸਹਿਰ ਬੇਸਹਰ ਕੇ ਬਿਖੈ ਬਾਣਾਸੁਰ ਨਰੇਸ।
ਦੇਸ ਦੇਸ ਏਸ੍ਵਰ ਝੁਕੇ ਜਨੁਕ ਦੁਤਿਯ ਅਲਿਕੇਸ। ੧।

ਚੌਪਈ

ਜੋਗ ਮਤੀ ਤਾ ਕੀ ਪਟਰਾਨੀ। ਸੁੰਦਰ ਭਵਨ ਤੀਨ ਹੂੰ ਜਾਨੀ।
ਜੇਬਨ ਜੇਬ ਅਧਿਕ ਤਿਸ ਸੋਹੈ। ਸੁਰ ਨਰ ਜਛ ਭੁਜੰਗਨ ਮੋਹੈ। ੨।

ਦੋਹਰਾ

ਊਖਾ ਨਾਮਾ ਕੰਨਿਕਾ ਉਪਜਤ ਭਈ ਅਪਾਰ।
ਲਾਜ ਸੀਲ ਸੁਭ ਸਕੁਚ ਬ੍ਰਤ ਨਿਜੁ ਕਰਿ ਕਿਯ ਕਰਤਾਰ। ੩।

ਅੰਤਲ

ਤਾ ਕੋ ਰੂਪ ਅਨੂਪ ਸਰੂਪ ਬਿਰਾਜਈ।
ਸੁਰ ਨਰ ਜਛ ਭੁਜੰਗਨ ਕੋ ਮਨੁ ਲਾਜਈ।
ਤਾ ਕੋ ਕੋਰ ਕਟਾਛ ਬਿਲੋਕਨ ਪਾਇਯੈ।
ਹੋ ਬਿਨ ਦੀਨੋ ਹੀ ਦਾਮਨ ਸਦਾ ਬਿਕਾਇਯੈ। ੪।
ਨੈਨ ਹਰਨ ਸੇ ਸ੍ਯਾਮ ਬਿਸਿਖ ਜਾਨੁਕ ਬਢਿਯਾਰੇ।
ਸੁਭ ਸੁਹਾਗ ਤਨ ਭਰੇ ਚਾਰੁ ਸੋਭਿਤ ਕਜਰਾਰੇ।
ਕਮਲ ਹੇਰਿ ਛਬਿ ਲਜੈ ਦਿਪਤ ਦਾਮਨ ਕੁਰਾਰਾਵੈ।
ਹੋ ਬਨ ਬਨ ਭਰਮੈ ਬਿਹੰਗ ਆਜੁ ਲਗਿ ਅੰਤ ਨ ਪਾਵੈ। ੫।
ਜਨੁਕ ਪਖਰਿਆ ਤੁਰੈ ਜਨੁਕ ਜਮਧਰ ਸੀ ਸੋਹੈ।
ਖੜਗ ਬਾਢਿ ਜਨੁ ਧਰੇ ਪੁਹਪ ਨਰਗਿਸਿ ਤਟ ਕੇ ਹੈ।
ਜਨੁਕ ਰੈਨਿ ਕੇ ਜਗੇ ਹੇਰਿ ਹਰ ਨਿਜ ਛਬਿ ਹਾਰੇ।
ਹੋ ਬਾਲਿ ਤਿਹਾਰੇ ਨੈਨ ਜਨੁਕ ਦੋਊ ਮਤਵਾਰੇ। ੬।

ਚੌਪਈ

ਪਹਿਲਾਂ ਆਪਣੇ ਸਿਰ ਉਤੇ ਹੱਥ ਰਖੋ। ਜਦੋਂ ਇਕ ਅੱਧ ਵਾਲ ਸੜਨ ਲਗੇ (ਤਾਂ ਹੱਥ) ਚੁਕ ਲੈਣਾ। ਤਦ ਆਪਣਾ ਹੱਥ ਸ਼ਿਵ ਦੇ ਸਿਰ ਉਤੇ ਰਖਣਾ ਅਤੇ ਮੈਨੂੰ ਆਪਣੀ ਇਸਤਰੀ ਬਣਾ ਲੈਣਾ।੯।

ਜਦੋਂ ਦੈਂਤ ਨੇ ਇਹ ਗੱਲ ਸੁਣੀ (ਤਾਂ) ਆਪਣੇ ਸਿਰ ਉਤੇ ਹੱਥ ਧਰਿਆ। ਛਿਣ ਵਿਚ ਹੀ ਮੂਰਖ ਸੜ ਗਿਆ (ਅਤੇ ਇਸ ਤਰ੍ਹਾਂ ਪਾਰਬਤੀ ਨੇ) ਸ਼ਿਵ ਦਾ ਦੁਖ ਦੂਰ ਕਰ ਦਿੱਤਾ।੧੦।

ਦੌਹਰਾ

ਇਸ ਤਰ੍ਹਾਂ ਚਰਿਤ੍ਰ ਕਰ ਕੇ ਪਾਰਬਤੀ ਨੇ ਦੈਂਤ ਨੂੰ ਸਾੜ ਦਿੱਤਾ ਅਤੇ ਫਿਰ ਕੈਲਾਸ਼ ਪਰਬਤ ('ਫਟਕਾਚਲ') ਉਤੇ ਸ਼ਿਵ ਨਾਲ ਜਾ ਬਿਰਾਜੀ।੧੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੪੧। ੨੭੯੯। ਚਲਦਾ।*

ਦੌਹਰਾ

ਬੇਸਹਰ ਸ਼ਹਿਰ ਦਾ ਬਾਣਾਸੁਰ ਨਾਂ ਦਾ ਰਾਜਾ ਸੀ। ਦੇਸ਼ ਦੇਸ਼ ਦੇ ਰਾਜੇ (ਉਸ ਅਗੇ) ਝੁਕਦੇ ਸਨ, ਇਹ ਸਮਝ ਕੇ (ਕਿ ਉਹ) ਦੂਜਾ ਕੁਬੇਰ ('ਅਲਿਕੇਸ') ਹੈ।੧।

ਚੌਪਈ

ਜੇਗ ਮਤੀ ਉਸ ਦੀ ਪਟਰਾਣੀ ਸੀ। ਉਹ ਤਿੰਨਾਂ ਲੋਕਾਂ ਵਿਚ ਸਭ ਤੋਂ ਸੁੰਦਰ ਜਾਣੀ ਜਾਂਦੀ ਸੀ। ਉਸ ਦਾ ਜੋਬਨ ਅਤੇ ਸ਼ੋਭਾ ਬਹੁਤ ਸੋਹਜ ਭਰੀ ਸੀ। ਦੇਵਤੇ, ਮਨੁੱਖ, ਯਕਸ਼ ਅਤੇ ਭੁਜੰਗ ਉਸ ਉਤੇ ਮੋਹਿਤ ਸਨ।੨।

ਦੌਹਰਾ

ਉਨ੍ਹਾਂ ਦੇ ਘਰ ਉਥਾ (ਉਸ਼ਾ) ਨਾਂ ਦੀ ਅਪਾਰ (ਸੁੰਦਰਤਾ ਵਾਲੀ) ਲੜਕੀ ਪੈਦਾ ਹੋਈ। ਲੱਜਾ, ਸ਼ੀਲ, ਸੁਭ ਹੱਥ ਅਤੇ ਬੁਨ ਵਾਲੀ ਨੂੰ (ਮਾਨੋ) ਆਪ ਕਰਤਾਰ ਨੇ ਸਿਰਜਿਆ ਹੋਵੇ।੩।

ਅੰਤਲ

ਉਸ ਨੂੰ ਆਪਣੇ ਸੁੰਦਰ ਅਤੇ ਅਨੂਪਮ ਸਰੂਪ ਵਿਚ ਬਿਰਾਜਮਾਨ ਵੇਖ ਕੇ ਦੇਵਤੇ, ਮਨੁੱਖ, ਯਕਸ਼ ਅਤੇ ਭੁਜੰਗ ਮਨ ਵਿਚ ਲਜਿਤ ਹੁੰਦੇ ਸਨ। ਉਸ ਦੀ ਟੇਢੀ ਨਜ਼ਰ ਨੂੰ ਵੇਖ ਕੇ ਬਿਨਾ ਦਾਮ ਦਿੱਤੇ ਹੀ (ਵਿਅਕਤੀ) ਸਦਾ ਵਿਕ ਜਾਂਦੇ ਸਨ।੪।

ਉਸ ਦੇ ਨੈਣ ਹਿਰਨ ਵਰਗੇ ਕਾਲੇ ਅਤੇ ਤੀਰ ਵਾਂਗ ਤਿਖੇ ਸਨ। ਉਹ ਸੁਭ ਸੋਭਾਗ ਨਾਲ ਭਰੇ ਹੋਏ ਅਤੇ ਬਹੁਤ ਹੀ ਕਜਲਾਖੇ ਸ਼ੋਭਦੇ ਸਨ। ਉਸ ਦੇ (ਮੁਖ ਦੀ) ਛਬੀ ਨੂੰ ਵੇਖ ਕੇ ਕਮਲ ਦਾ ਫੁਲ ਲਜਾਂਦਾ ਸੀ ਅਤੇ ਬਿਜਲੀ ਕੁੜ੍ਹਦੀ ਸੀ। ਬਨ ਬਨ ਵਿਚ ਪੰਛੀ ਭੌਂਦੇ ਫਿਰਦੇ ਸਨ, ਪਰ ਅਜੇ ਤਕ (ਉਸ ਦੀ ਸੁੰਦਰਤਾ ਦਾ) ਅੰਤ ਨਹੀਂ ਪਾ ਸਕੇ ਸਨ।੫।

ਉਹ ਮਾਨੋ ਕਾਠੀਆਂ ਵਾਲੇ ਘੋੜੇ ਹੋਣ ਜਾਂ ਮਾਨੋ ਕਟਾਰ ਵਰਗੇ ਸ਼ੋਭਦੇ ਹੋਣ। ਉਹ ਤਲਵਾਰ ਵਾਂਗ ਵਢਦੇ ਸਨ ਅਤੇ ਨਰਗਸ ਦੇ ਫੁਲ ਵਰਗੇ ਸਨ। ਮਾਨੋ ਰਾਤ ਦੇ ਜਾਗੇ ਹੋਏ (ਦੀਆਂ ਲਾਲ ਅੱਖਾਂ) ਵੇਖ ਕੇ ਅਗਨੀ ('ਹਰ') ਆਪਣੀ ਛਬੀ ਨੂੰ ਤੁਛ ਸਮਝਦੀ ਹੋਵੇ। ਹੇ ਬਾਲਕਾ! ਤੇਰੇ ਦੇਵੇਂ ਨੈਣ ਮਾਨੋ ਬੜੇ ਮਤਵਾਲੇ ਹੋਣ।੬।

ਚੁੰਚਰੀਟ ਛਬਿ ਹੋਰਿ ਭਏ ਅਬ ਲਗੇ ਦਿਵਾਨੇ।
 ਮ੍ਰਿਗ ਅਬ ਲੋ ਬਨ ਬਸਤ ਬਹੁਰਿ ਗ੍ਰਿਹ ਕੋ ਨ ਸਿਧਾਨੇ।
 ਤਪੀਸਨ ਦੁਤਿ ਕੋ ਹੋਰਿ ਜਟਨ ਕੋ ਜੂਟ ਛਕਾਯੋ।
 ਹੋ ਭ੍ਰਮਤ ਪੰਖੇਰੂ ਗਗਨ ਪ੍ਰਭਾ ਕੋ ਪਾਰ ਨ ਪਾਯੋ। ੭।
 ਤਾ ਕੋ ਰੂਪ ਅਨੂਪ ਬਿਧਾਤੈ ਜੋ ਰਚਿਯੋ।
 ਰੂਪ ਚਤੁਰ ਦਸ ਲੋਗਨ ਕੋ ਯਾ ਮੈ ਗਚਿਯੋ।
 ਜੋ ਕੋਊ ਦੇਵ ਅਦੇਵ ਬਿਲੋਕੈ ਜਾਇ ਕੈ।
 ਹੋ ਗਿਰੈ ਮੂਰਛਨਾ ਖਾਇ ਧਰਨਿ ਪਰ ਆਇ ਕੈ। ੮।

ਦੋਹਰਾ

ਸਹਸ੍ਰਬਾਹੁ ਤਾ ਕੋ ਪਿਤਾ ਜਾ ਕੋ ਬੀਰਜ ਅਪਾਰ।
 ਬਾਹੁ ਸਹਸ ਆਯੁਧ ਧਰੇ ਜਨੁ ਦੂਜੇ ਕਰਤਾਰ। ੯।
 ਛਿਤ ਕੇ ਜਿਤੇ ਛਿਤੋਸ ਸਭ ਬਡੇ ਛਤ੍ਰਿਯਨ ਘਾਇ।
 ਬਿਪ੍ਰਨ ਕੋ ਦਛਿਨਾ ਦਈ ਭੂਰਿ ਗਾਇ ਸੈ ਦਾਇ। ੧੦।

ਚੌਪਈ

ਜਾ ਕੋ ਖੰਡ ਡੰਡ ਨਿਤਿ ਭਰੈ। ਤੇ ਸਿਵ ਕੀ ਪੂਜਾ ਨਿਤਿ ਕਰੈ।
 ਏਕ ਦਿਵਸ ਪਸੁਰਾਟ ਰਿਝਾਯੋ। ਤੁਮਲ ਜੁਧ ਮਾਗ੍ਯੋ ਮੁਖ ਪਾਯੋ। ੧੧।

ਸਿਵ ਬਾਚ

ਦੋਹਰਾ

ਜਬ ਤੇਰੇ ਗ੍ਰਿਹ ਤੇ ਧਰਨਿ ਧੁਜਾ ਪਰੈਗੀ ਆਨ।
 ਤੁਮਲ ਜੁਧ ਤਬ ਹੀ ਭਯੋ ਲੀਜੋ ਸਮਝਿ ਸੁਜਾਨਿ। ੧੨।

ਚੌਪਈ

ਸੋਵਤ ਸੁਤਾ ਸੁਪਨ ਯੋ ਪਾਯੋ। ਜਾਨੁਕ ਸੈਨ ਰੂਪ ਧਰਿ ਆਯੋ।
 ਤਾਹਿ ਛੋਰਿ ਤਾ ਕੋ ਸੁਤ ਬਰਿਯੋ। ਨਗਰ ਦ੍ਵਾਰਿਕਾ ਚਿਤਵਨ ਕਰਿਯੋ। ੧੩।

ਦੋਹਰਾ

ਚਮਕ ਪਰੀ ਅਬਲਾ ਤਬੈ ਪ੍ਰੀਤਿ ਪਿਯਾ ਕੇ ਸੰਗ।
 ਪੁਲਿਕ ਪਸੀਜਤ ਤਨ ਭਯੋ ਬਿਰਹ ਬਿਕਲ ਭਯੋ ਅੰਗ। ੧੪।

ਚੌਪਈ

ਪਿਯ ਪਿਯ ਉਠ ਅਬਲਾਹਿ ਉਚਰੀ। ਛਿਤ ਗਿਰਿ ਗਈ ਦਾਂਤਨੀ ਪਰੀ।
 ਤਬ ਸਖਿਯਨ ਤਿਹ ਲਯੋ ਉਚਾਈ। ਰੇਖਾਚਿਤ੍ਰ ਕਥਾ ਸੁਨਿ ਪਾਈ। ੧੫।

ਭੋਰੇ (ਤੇਰੀ) ਛਬੀ ਨੂੰ ਵੇਖ ਕੇ ਹੁਣ ਤਕ ਦੀਵਾਨੇ ਹੋਈ ਫਿਰਦੇ ਹਨ। ਹਿਰਨ ਹੁਣ ਤਕ ਬਨ ਵਿਚ ਵਸੇ ਹੋਏ ਹਨ, ਫਿਰ ਘਰ ਨੂੰ ਨਹੀਂ ਪਰਤੇ ਹਨ। ਤਪਸਵੀਆਂ ਨੇ ਵੀ ਤੇਰੀ ਛਬੀ ਨੂੰ ਵੇਖ ਕੇ ਜਟਾਵਾਂ ਦੇ ਜੂੜਿਆਂ ਨੂੰ ਖੋਲ ਦਿੱਤਾ ਹੈ। ਪੰਛੀ ਵੀ ਆਕਾਸ਼ ਵਿਚ ਘੁੰਮ ਰਹੇ ਹਨ, ਪਰ ਉਸ ਦੀ ਛਬੀ ਦਾ ਪਾਰ ਨਹੀਂ ਪਾ ਸਕੇ।੭।

ਉਸ ਦਾ ਜੋ ਅਨੁਪਮ ਰੂਪ ਵਿਧਾਤਾ ਨੇ ਰਚਿਆ ਹੈ, ਉਸ ਵਿਚ ਚੌਦਾਂ ਲੋਕਾਂ ਦਾ ਸਰੂਪ ਸਮੇਂ ਦਿੱਤਾ ਹੈ। ਜੇ ਉਸ ਨੂੰ ਕੋਈ ਦੇਵਤਾ ਜਾਂ ਦੈਂਤ ਜਾ ਕੇ ਵੇਖਦਾ ਸੀ, ਉਹ ਮੂਰਛਿਤ ਹੋ ਕੇ ਧਰਤੀ ਉਤੇ ਡਿਗ ਪੈਂਦਾ ਸੀ।੮।

ਦੋਹਰਾ

ਸਹਸ੍ਰਬਾਹੁ ਉਸ ਦਾ ਪਿਤਾ ਸੀ, ਜਿਸ ਦਾ ਅਪਾਰ ਬਲ ਸੀ। ਉਹ (ਆਪਣੀਆਂ) ਬਾਂਹਵਾਂ ਵਿਚ ਹਜ਼ਾਰ ਸ਼ਸਤ੍ਰ ਧਾਰਨ ਕਰਦਾ ਸੀ ਮਾਨੋ ਦੂਜਾ ਕਰਤਾਰ ਹੋਵੇ। ੯। ਧਰਤੀ ਉਤੇ ਜਿਤਨੇ ਰਾਜੇ ਸਨ, ਉਨ੍ਹਾਂ ਸਾਰਿਆਂ ਵਡਿਆਂ ਛਤ੍ਰੀਆਂ ਨੂੰ ਮਾਰ ਕੇ ਬ੍ਰਾਹਮਣਾਂ ਨੂੰ ਦੱਛਣਾ ਦਿੱਤੀ ਅਤੇ ਬਹੁਤ ਸਾਰੀਆਂ ਸੈਂਕੜੇ ਗਊਆਂ ਦਾਨ ਦਿੱਤੀਆਂ।੧੦।

ਚੌਪਈ

ਜਿਸ ਦਾ (ਸਾਰੇ) ਖੰਡਾਂ (ਦੇ ਰਾਜੇ) ਦੰਡ ਭਰਦੇ ਸਨ (ਅਰਥਾਤ ਆਧੀਨਗੀ ਸਵੀਕਾਰ ਕਰਦੇ ਸਨ)। ਉਹ ਨਿੱਤ ਸ਼ਿਵ ਦੀ ਪੂਜਾ ਕਰਦਾ ਸੀ। (ਉਸ ਨੇ) ਇਕ ਦਿਨ ਸ਼ਿਵ ('ਪਸ਼ੁਰਾਟ') ਨੂੰ ਪ੍ਰਸੰਨ ਕੀਤਾ ਅਤੇ ਘੋਰ ਯੁੱਧ ਦਾ ਮੂੰਹ ਮੰਗਿਆ ਵਰਦਾਨ ਪ੍ਰਾਪਤ ਕੀਤਾ।੧੧।

ਸ਼ਿਵ ਨੇ ਕਿਹਾ--

ਦੋਹਰਾ

ਜਦ ਤੇਰੇ ਘਰ ਦੀ ਧੁਜਾ ਧਰਤੀ ਉਤੇ ਡਿਗ ਪਵੇਗੀ, ਹੇ ਸੁਜਾਨ! ਸਮਝ ਲਵੇ ਕਿ ਉਸੇ ਦਿਨ ਘਮਸਾਨ ਯੁੱਧ ਹੋਵੇਗਾ।੧੨।

ਚੌਪਈ

ਉਸ ਦੀ ਪੁੱਤਰੀ ਨੇ ਸੁਤੇ ਹੋਇਆਂ ਇਹ ਸੁਪਨਾ ਵੇਖਿਆ। ਮਾਨੋ (ਉਸ ਦੇ ਘਰ) ਕਾਮ ਦਾ ਰੂਪ ਧਾਰ ਕੇ (ਕੋਈ) ਆਇਆ ਹੈ। ਉਸ (ਕਾਮ-ਪ੍ਰਦਮਨ) ਨੂੰ ਛਡ ਕੇ ਉਸ ਦੇ ਪੁੱਤਰ (ਅਨਰੁੱਧ) ਨੂੰ ਵਰ ਲਿਆ ਅਤੇ ਦ੍ਵਾਰਿਕਾ ਨਗਰ ਨੂੰ ਯਾਦ ਕੀਤਾ (ਕਿਉਂਕਿ ਅਨਰੁੱਧ ਉਥੇ ਰਹਿੰਦਾ ਸੀ)।੧੩।

ਦੋਹਰਾ

ਤਦ ਉਸ ਅਬਲਾ ਦਾ ਪ੍ਰੀਤਮ ਨਾਲ ਪ੍ਰੇਮ ਭੜਕ ਪਿਆ। ਉਸ ਦਾ ਸ਼ਰੀਰ ਰੋਮਾਂਚਿਤ ਹੋ ਗਿਆ ਅਤੇ ਬਿਰਹੋਂ ਕਰ ਕੇ ਅੰਗ ਵਿਆਕੁਲ ਹੋ ਗਏ।੧੪।

ਚੌਪਈ

ਅਬਲਾ ਉਠ ਕੇ 'ਪ੍ਰਿਯ ਪ੍ਰਿਯ' ਕਹਿਣ ਲਗੀ। ਧਰਤੀ ਉਤੇ ਡਿਗ ਪਈ ਅਤੇ ਦੰਦੜ ਪੈ ਗਿਆ। ਤਦ ਸਖੀਆਂ ਨੇ ਉਸ ਨੂੰ ਉਠਾ ਲਿਆ। ਚਿਤ੍ਰ ਰੇਖਾ (ਨਾਂ ਦੀ) ਸਖੀ ਨੇ ਉਸ ਦੀ (ਸਾਰੀ) ਗੱਲ ਸੁਣੀ।੧੫।

ਸਵੈਯਾ

ਘੁਮਤ ਨੈਨ ਖੁਮਾਰੀ ਸੀ ਮਾਨਹੁ ਗੂੜ ਅਗੂੜਨ ਭੇਦ ਬਤਾਵੈ।
ਤਾਪ ਚੜੀ ਤਿਹ ਕੋ ਤਨ ਕੋ ਸਖੀ ਹਾਰ ਸਿੰਗਾਰ ਕਿਯੋ ਨ ਸੁਹਾਵੈ।
ਬੇਗਿ ਚਲੇ ਸੁਨਿ ਬੈਨ ਬਲਾਇ ਲਿਉ ਤੇਰੀ ਦਸਾ ਕਹਿ ਮੁਹਿ ਨ ਆਵੈ।
ਪੀਯ ਕੀ ਪੀਰ ਕਿ ਪੀਰ ਕਛੂ ਨਿਰਖੇ ਪਲ ਮੈ ਕਿ ਮਰਿਯੋ ਬਚਿ ਆਵੈ। ੧੬।

ਬੋਲਤ ਹੋ ਮਤਵਾਰੇ ਜੁਯੋ ਮਾਨਨਿ ਡਾਰਤ ਆਖਨਿ ਤੇ ਜਲ ਜੈਹੈ।
ਘੋਰਿ ਹਲਾਹਲ ਆਜੁ ਪਿਯੈ ਨਹਿ ਕਾਸੀ ਬਿਖੈ ਕਰਵਤੁਹਿ ਲੈਹੈ।
ਜਾਨਤ ਹੋ ਗ੍ਰਿਹ ਛਾਡਿ ਸਖੀ ਸਭ ਹੀ ਪਟ ਫਾਰਿ ਅਤੀਤਨਿ ਹੁੰਹੈ।
ਲੇਹੁ ਬਿਲੋਕਿ ਪਿਯਾਰੀ ਕੋ ਆਨਨ ਉਖ ਕਲਾ ਮਰਿਗੇ ਦੁਖੁ ਪੈਹੈ। ੧੭।

ਦੋਹਰਾ

ਚਿਤ੍ਰੇਖਾ ਸੁਣਿ ਏ ਬਚਨ ਹਿਤੁ ਹੇਤ ਦੁਖ ਪਾਇ।
ਪਵਨ ਡਾਰਿ ਪਾਛੇ ਚਲੀ ਤਹਾ ਪਹੁੰਚੀ ਜਾਇ। ੧੮।

ਅਤਿਲ

ਤਾ ਕੋ ਰੂਪ ਬਿਲੋਕਿਯੋ ਜਬ ਹੀ ਜਾਇ ਕੈ।
ਹਿਤੁ ਹੇਤੁ ਗਿਰਿ ਪਰੀ ਧਰਨਿ ਦੁਖੁ ਪਾਇ ਕੈ।
ਯਾਹਿ ਸਖੀ ਜਿਹਿ ਬਿਧਿ ਸੋ ਪਿਯਹਿ ਮਿਲਾਇਯੈ।
ਹੋ ਜੋਨ ਸੁਪਨਿਯੈ ਲਹਿਯੋ ਵਹੈ ਲੈ ਆਇਯੈ। ੧੯।

ਚੌਪਈ

ਚਿਤ੍ਰਕਲਾ ਧੌਲਹਰ ਉਸਾਰਿਸ। ਚੌਦਹ ਭਵਨ ਤਹਾ ਲਿਖਿ ਡਾਰਿਸ।
ਦੇਵ ਦੈਤ ਤਿਹ ਠੌਰ ਬਨਾਏ। ਗੰਧੂਬ ਜਛ ਭੁਜੰਗ ਸੁਹਾਏ। ੨੦।

ਦੋਹਰਾ

ਦੇਸ ਦੇਸ ਕੇ ਏਸ ਜੇ ਤਹ ਸਭ ਲਿਖੇ ਬਨਾਇ।
ਰੋਹਣੇਹ ਪ੍ਰਦੁਮਨ ਸੁਤ ਹਰਿ ਆਦਿਕ ਜਦੁਰਾਇ। ੨੧।
ਚੌਦਹ ਪੂਰੀ ਬਨਾਇ ਕੈ ਤਾਹਿ ਕਹਿਯੋ ਸਮਝਾਹਿ।
ਤੁਮਰੋ ਜਿਯਬ ਉਪਾਇ ਮੈ ਕੀਯੋ ਬਿਲੋਕਹੁ ਆਇ। ੨੨।

ਚੌਪਈ

ਦੇਵ ਦਿਖਾਇ ਦੈਤ ਦਿਖਰਾਏ। ਗੰਧੂਬ ਜਛ ਭੁਜੰਗ ਹਿਰਾਏ।
ਪੁਨਿ ਕੈਰਵ ਕੇ ਕੁਲਹਿ ਦਿਖਾਯੋ। ਤਿਨਹਿ ਬਿਲੋਕਿਨ ਤ੍ਰਿਯ ਸੁਖੁ ਪਾਯੋ। ੨੩।

ਸਵੈਯਾ

(ਉਸ ਦੇ) ਮਸਤ ਨੈਣ (ਇੰਜ) ਘੁੰਮਦੇ ਸਨ ਮਾਨੋ ਕੋਈ ਗੂੜ ਭੇਦ ਪ੍ਰਗਟ ਕਰ ਰਿਹਾ ਹੋਵੇ। (ਵਿਯੋਗ ਦਾ) ਉਸ ਦੇ ਸ਼ਰੀਰ ਨੂੰ ਤਾਪ ਚੜ੍ਹ ਗਿਆ ਸੀ, ਹੇ ਸਖੀ! ਹਾਰ ਸਿੰਗਾਰ ਕੀਤੇ (ਉਸ ਨੂੰ) ਚੰਗੇ ਨਹੀਂ ਲਗਦੇ ਸਨ। (ਸੋ) ਤੇਰੀਆਂ ਬਲਾਵਾਂ ਲੈਂਦੀ ਹਾਂ, ਬਚਨ ਸੁਣ ਕੇ ਜਲਦੀ ਚਲੋ, ਤੇਰੀ ਹਾਲਤ ਮੇਰੇ ਕੋਲੋਂ ਵੇਖੀ ਨਹੀਂ ਜਾਂਦੀ। (ਉਸ ਨੂੰ) ਪ੍ਰੀਤਮ ਦੀ ਪੀੜ ਹੈ, ਜਾਂ ਕੋਈ ਹੋਰ ਪੀੜ ਹੈ, (ਜਲਦੀ ਚਲ ਕੇ) ਵੇਖੋ, ਉਹ ਪਲ ਭਰ ਵਿਚ ਬਚਦੀ ਹੈ ਜਾਂ ਮਰਦੀ ਹੈ। ੧੬।

ਉਹ ਮਾਣਮਤੀ ਮਤਵਾਲਿਆਂ ਵਾਂਗ ਬੋਲਦੀ ਹੈ ਅਤੇ ਅੱਖਾਂ ਵਿਚੋਂ ਹੰਝੂ ਵਗਦੇ ਹਨ। ਉਸ ਨੇ ਅਜ ਜ਼ਹਿਰ ਘੋਲ ਕੇ ਪੀ ਲਈ ਹੈ ਜਾਂ ਕਾਸ਼ੀ ਵਿਚ ਕਲਵਤੁ ਲੈ ਕੇ (ਆਪਣੇ ਆਪ ਨੂੰ ਚਿਰਵਾ) ਲਿਆ ਹੈ। ਹੇ ਸਖੀ! ਮੈਨੂੰ ਲਗਦਾ ਹੈ ਉਹ ਅਜ ਹੀ ਘਰ ਛੱਡ ਕੇ ਅਤੇ ਬਸਤੁ ਫਾੜ ਕੇ ਜੋਗਣ ਹੋ ਜਾਵੇਗੀ। ਅਜ (ਉਸ) ਪਿਆਰੀ ਦੇ ਮੁਖ ਨੂੰ ਆ ਕੇ ਵੇਖ ਲੈ, ਨਹੀਂ ਤਾਂ ਉੱਖ ਕਲਾ ਦੁਖ ਪਾ ਕੇ ਮਰ ਜਾਵੇਗੀ। ੧੭।

ਦੋਹਰਾ

ਚਿਤ੍ਰੇਖਾ ਨੇ ਬਚਨ ਸੁਣ ਕੇ (ਆਪਣੀ) ਪਿਆਰੀ ਸਹੇਲੀ ਲਈ ਬਹੁਤ ਦੁਖ ਪਾਇਆ। ਉਹ ਪੌਣਾਂ ਦੀ ਚਾਲ ਨਾਲੋਂ ਵੀ ਅਧਿਕ ਤੇਜ਼ ਚਲ ਕੇ ਉਥੇ ਜਾ ਪਹੁੰਚੀ (ਜਿਥੇ ਉੱਖ ਕਲਾ ਸੀ)। ੧੮।

ਅਤਿਲ

ਉਸ ਨੇ ਜਦ ਜਾ ਕੇ ਉਸ ਦਾ ਰੂਪ ਵੇਖਿਆ ਤਾਂ (ਆਪਣੀ) ਪਿਆਰੀ ਲਈ ਦੁਖੀ ਹੋ ਕੇ ਧਰਤੀ ਉਤੇ ਡਿਗ ਪਈ। ਹੇ ਸਖੀ! ਕਿਸੇ ਤਰ੍ਹਾਂ ਉਸ ਪ੍ਰੀਤਮ ਨਾਲ ਇਸ ਨੂੰ ਮਿਲਾ ਦੇਈਏ। (ਉੱਖ ਕਲਾ ਕਹਿਣ ਲਗੀ) ਜੋ ਸੁਪਨੇ ਵਿਚ ਵੇਖਿਆ ਹੈ, ਉਸ ਨੂੰ ਲਿਆ ਕੇ ਮਿਲਾ ਦਿਓ। ੧੯।

ਚੌਪਈ

ਚਿਤ੍ਰਕਲਾ ਨੇ ਉਥੇ (ਇਹ ਵੱਡਾ ਸਾਰਾ) ਮਹੱਲ ਉਸਾਰਿਆ (ਅਰਥਾਤ ਚਿਤਰਿਆ)। ਉਸ ਵਿਚ ਚੌਦਾਂ ਲੋਕ ਚਿਤਰ ਦਿੱਤੇ। ਉਸ ਵਿਚ ਦੇਵਤੇ, ਦੈਂਤ, ਗੰਧਰਬ, ਯਕਸ਼ ਅਤੇ ਨਾਗ ਬਣਾ ਕੇ ਸੁਸ਼ੋਭਿਤ ਕੀਤੇ। ੨੦।

ਦੋਹਰਾ

ਜਿਹੜੇ ਜਿਹੜੇ ਦੇਸਾਂ ਦੇ ਸੁਆਮੀ ਸਨ, ਉਨ੍ਹਾਂ ਸਾਰਿਆਂ ਨੂੰ ਚਿਤਰਿਆ। ਰੋਹਣੀ ਦੇ ਪਤੀ (ਬਲਭਦ੍ਰ), ਪ੍ਰਦੁਮਨ ਦੇ ਪੁੱਤਰ ਅਨਰੁਧ ਅਤੇ ਕ੍ਰਿਸ਼ਨ ਆਦਿ ਯਾਦਵਾਂ ਨੂੰ ਪ੍ਰਸਤੁਤ ਕੀਤਾ। ੨੧। ਚੌਦਾਂ ਪੁਰੀਆਂ ਬਣਾ ਕੇ ਉਸ ਨੂੰ ਸਮਝਾ ਕੇ ਕਿਹਾ ਕਿ ਤੇਰੇ ਜੀਣ ਦਾ ਉਪਾ ਮੈਂ ਬਣਾਇਆ ਹੈ, ਆ ਕੇ ਵੇਖ। ੨੨।

ਚੌਪਈ

ਦੇਵਤੇ ਵਿਖਾਏ, ਦੈਂਤ ਵਿਖਾਏ, ਗੰਧਰਬ, ਯਕਸ਼ ਅਤੇ ਭੁਜੰਗ ਵਿਖਾਏ। ਫਿਰ ਕੌਰਵਾਂ ਦਾ ਖਾਨਦਾਨ ਵਿਖਾਇਆ। ਉਨ੍ਹਾਂ ਨੂੰ ਵੇਖ ਕੇ ਉੱਖ ਕਲਾ ਨੇ ਬਹੁਤ ਸੁਖ ਪ੍ਰਾਪਤ ਕੀਤਾ। ੨੩।

ਦੋਹਰਾ

ਚੋਦਹਿ ਪੁਰੀ ਬਿਲੋਕ ਕਰਿ ਤਹਾ ਪਹੁੰਚੀ ਆਇ।
ਜਹ ਸਭ ਜਦੁ ਕੁਲ ਕੇ ਸਹਿਤ ਸੋਭਿਤ ਸ੍ਰੀ ਜਦੁਰਾਇ। ੨੪।
ਪ੍ਰਥਮ ਲਾਗਿਲੀ ਕੋ ਨਿਰਖਿ ਪੁਨਿ ਨਿਰਖੇ ਜਦੁਰਾਇ।
ਹੈ ਪ੍ਰਸੰਨ੍ਯ ਪਾਇਨ ਪਰੀ ਜਗਤ ਗੁਰੂ ਠਹਰਾਇ। ੨੫।

ਚੌਪਈ

ਬਹੁਰਿ ਪ੍ਰਦੁਮਨ ਨਿਹਾਰਿਯੋ ਜਾਈ। ਲਜਤ ਨਾਰਿ ਨਾਰੀ ਨਿਹੁਰਾਈ।
ਤਾ ਕੋ ਪੂਤ ਬਿਲੋਕਿਯੋ ਜਬ ਹੀ। ਮਿਟਿ ਗਯੋ ਸੋਕ ਦੇਹ ਕੋ ਸਭ ਹੀ। ੨੬।

ਦੋਹਰਾ

ਧੰਨ੍ਯ ਧੰਨ੍ਯ ਮੁਖ ਕਹਿ ਉਠੀ ਸਖਿਯਹਿ ਸੀਸ ਝੁਕਾਇ।
ਜੋ ਸੁਪਨੇ ਭੀਤਰ ਲਹਿਯੋ ਸੋਈ ਦਯੋ ਦਿਖਾਇ। ੨੭।
ਚੋਦਹ ਪੁਰੀ ਬਨਾਇ ਕੈ ਪਿਯ ਕੋ ਦਰਸ ਦਿਖਾਇ।
ਚਿਤ੍ਰ ਬਿਖੈ ਜਿਹ ਬਿਧਿ ਲਿਖਿਯੋ ਸੋ ਮੈ ਦੇਹੁ ਮਿਲਾਇ। ੨੮।

ਚੌਪਈ

ਚਿਤ੍ਰ ਰੇਖ ਜਬ ਯੋ ਸੁਨਿ ਪਾਈ। ਪਵਨ ਰੂਪ ਹੈ ਕੈ ਤਿਤ ਧਾਈ।
ਦ੍ਵਾਰਕਾਵਤੀ ਬਿਲੋਕਿਯੋ ਜਬ ਹੀ। ਚਿਤ ਕੋ ਸੋਕ ਦੂਰਿ ਭਯੋ ਸਭ ਹੀ। ੨੯।

ਦੋਹਰਾ

ਚਿਤ੍ਰ ਕਲਾ ਤਹ ਜਾਇ ਕੈ ਕਹੇ ਕੁਅਰ ਸੋ ਬੈਨ।
ਗਿਰਿ ਬਾਸਿਨ ਬਿਰਹਨਿ ਭਈ ਨਿਰਖਿ ਤਿਹਾਰੇ ਨੈਨ। ੩੦।

ਚੌਪਈ

ਲਾਲ ਕਰੇ ਤਿਹ ਠੌਰ ਪਯਾਨੋ। ਜੋਨ ਦੇਸ ਮੈ ਤੁਮੈ ਬਖਾਨੋ।
ਚੜਿ ਬਿਵਾਨ ਮੈ ਤਹਾ ਸਿਧਰਿਯੈ। ਧਾਮ ਪਵਿਤ੍ਰ ਹਮਾਰੋ ਕਰਿਯੈ। ੩੧।

ਦੋਹਰਾ

ਅਨਰੁਧ ਸੁਨਿ ਐਸੇ ਬਚਨ ਤਹ ਤੇ ਕਿਯੋ ਪਯਾਨ।
ਬਹਰ ਬੇਸਹਰ ਕੇ ਬਿਖੈ ਤਹਾ ਪਹੁੰਚਿਯੋ ਆਨਿ। ੩੨।
ਜੋ ਪ੍ਰਯਾਰੋ ਚਿਤ ਮੈ ਬਸ੍ਯੋ ਤਾਹਿ ਮਿਲਾਵੈ ਕੋਇ।
ਤਾ ਕੀ ਸੇਵਾ ਕੀਜਿਯੈ ਦਾਸਨ ਦਾਸੀ ਹੋਇ। ੩੩।

ਅੰਤਿਲ

ਕਹੋ ਤ ਦਾਸੀ ਹੋਇ ਨੀਰ ਗਗਰੀ ਭਰਿ ਲ੍ਯਾਊ।
ਕਹੋ ਤਾ ਬੀਚ ਬਜਾਰ ਦਾਮ ਬਿਨੁ ਦੇਹ ਬਿਕਾਊ।
ਭ੍ਰਿਤਨ ਭ੍ਰਿਤਨੀ ਹੋਇ ਕਹੋ ਕਾਰਜ ਸੋਊ ਕੈਹੋ।
ਹੋ ਤਵਪ੍ਰਸਾਦਿ ਮੈ ਸਖੀ ਆਜੁ ਸਾਜਨ ਕਹ ਪੈਹੋ। ੩੪।

ਦੋਹਰਾ

ਚੌਦਾਂ ਪੁਰੀਆਂ ਨੂੰ ਵੇਖ ਕੇ (ਉਥਾ) ਉਥੇ ਆ ਪਹੁੰਚੀ ਜਿਥੇ ਸਾਰੇ ਖਾਨਦਾਨ ਸਹਿਤ ਸ੍ਰੀ ਕ੍ਰਿਸ਼ਨ ਬਿਰਾਜਮਾਨ ਸਨ।੨੪। ਪਹਿਲਾਂ ਬਲਭਦ੍ਰ ('ਲਾਗਲੀ') ਨੂੰ ਵੇਖਿਆ, ਫਿਰ ਕ੍ਰਿਸ਼ਨ ਨੂੰ ਵੇਖਿਆ। ਫਿਰ (ਉਸ ਨੂੰ) ਜਗਤ ਗੁਰੂ ਮਿਥ ਕੇ ਝੁਕ ਕੇ ਪੈਰੀਂ ਪਈ।੨੫।

ਚੌਪਈ

ਫਿਰ ਉਸ ਨੇ ਪ੍ਰਦਮਨ ਨੂੰ ਜਾ ਕੇ ਵੇਖਿਆ, (ਤਾਂ ਉਸ) ਇਸਤਰੀ ਨੇ ਸ਼ਰਮਾ ਕੇ ਆਪਣੀ ਧੌਣ ('ਨਾਰਿ') ਨੀਵੀਂ ਕਰ ਲਈ। ਜਦ ਉਸ ਦੇ ਪੁੱਤਰ ਨੂੰ ਵੇਖਿਆ, ਤਾਂ ਸ਼ਰੀਰ ਦੇ ਸਾਰੇ ਦੁਖ ਮਿਟ ਗਏ।੨੬।

ਦੋਹਰਾ

ਸਿਰ ਨਿਵਾ ਕੇ ਮੂੰਹੋਂ ਧੰਨ ਧੰਨ ਕਹਿਣ ਲਗੀ ਕਿ ਹੇ ਸਖੀ! ਜੋ (ਮੈਂ) ਸੁਪਨੇ ਵਿਚ ਵੇਖਿਆ ਸੀ, ਉਹੀ (ਤੂੰ) ਵਿਖਾ ਦਿੱਤਾ ਹੈ।੨੭। ਚੌਦਾਂ ਪੁਰੀਆਂ ਬਣਾ ਕੇ ਪਿਆਰੇ ਪ੍ਰੀਤਮ ਦੇ ਦਰਸ਼ਨ ਕਰਵਾਏ ਹਨ। ਚਿਤਰ ਵਿਚ ਜਿਸ ਤਰ੍ਹਾਂ ਲਿਖਿਆ ਹੈ (ਉਹ ਹੁਣ) ਮੈਨੂੰ ਮਿਲਾ ਦੇ।੨੮।

ਚੌਪਈ

ਚਿਤ੍ਰ-ਰੇਖਾ ਨੇ ਜਦੋਂ ਇਸ ਤਰ੍ਹਾਂ ਸੁਣਿਆਂ ਤਾਂ ਪਵਨ ਦਾ ਰੂਪ ਧਾਰ ਕੇ ਉਧਰ ਨੂੰ ਚਲ ਪਈ। ਜਦ ਦ੍ਵਾਰਿਕਾ ਨਗਰੀ ਵੇਖੀ ਤਾਂ ਚਿਤ ਦਾ ਸਾਰਾ ਦੁਖ ਦੂਰ ਹੋ ਗਿਆ।੨੯।

ਦੋਹਰਾ

ਚਿਤ੍ਰਕਲਾ ਨੇ ਉਥੇ ਜਾ ਕੇ ਕੰਵਰ ਨੂੰ ਕਿਹਾ ਕਿ ਤੁਹਾਡੇ ਨੈਣ ਵੇਖ ਕੇ ਪਰਬਤ ਵਿਚ ਰਹਿਣ ਵਾਲੀ (ਉਥਾ) ਵਿਆਕੁਲ ਹੋ ਗਈ ਹੈ।੩੦।

ਚੌਪਈ

ਹੇ ਪਿਆਰੇ ਲਾਲ! ਉਸ ਦੇਸ ਵਲ ਜਾਓ ਜਿਸ ਦਾ ਮੈਂ ਤੁਹਾਨੂੰ ਬਖਾਨ ਕਰਦੀ ਹਾਂ। ਬਿਮਾਨ ਵਿਚ ਚੜ੍ਹ ਕੇ ਉਥੇ ਚਲੋ ਅਤੇ ਸਾਡਾ ਘਰ ਪਵਿਤ੍ਰ ਕਰੋ।੩੧।

ਦੋਹਰਾ

ਅਨਰੂਪ ਇਸ ਤਰ੍ਹਾਂ ਦੇ ਬਚਨ ਸੁਣ ਕੇ ਉਥੋਂ ਚਲ ਪਿਆ। ਫਿਰ ਬੇਸਹਰ ਸ਼ਹਿਰ ਵਿਚ ਆ ਪਹੁੰਚਿਆ।੩੨। ਜਿਹੜਾ ਪਿਆਰਾ ਚਿਤ ਵਿਚ ਵਸਦਾ ਹੋਵੇ, ਉਸ ਨੂੰ ਜੋ ਕੋਈ ਮਿਲਾ ਦੇਵੇ, ਉਸ ਦੀ ਦਾਸਨ ਦਾਸੀ ਹੋ ਕੇ ਸੇਵਾ ਕਰੀਏ। ੩੩।

ਅੰਤਲ

ਹੇ ਸਖੀ! ਕਹੋਂ ਤਾਂ (ਮੈਂ ਤੇਰੀ) ਦਾਸੀ ਹੋ ਕੇ ਪਾਣੀ ਦੀ ਗਾਗਰ ਭਰ ਲਿਆਵਾਂ। ਕਹੋਂ ਤਾਂ ਬਾਜ਼ਾਰ ਵਿਚ ਬਿਨਾ ਦੰਮਾਂ ਦੇ ਦੇਹ ਵੇਚ ਦਿਆਂ। (ਤੇਰੇ) ਦਾਸਾਂ ਦੀ ਦਾਸੀ ਹੋ ਕੇ (ਜੋ ਤੂੰ) ਕਹੋਂ, ਉਹੀ ਕੰਮ ਕਰਾਂ। ਕਿਉਂਕਿ ਮੈਂ ਅਜ ਤੇਰੀ ਕ੍ਰਿਪਾ ਨਾਲ ਸਜਨ ਨੂੰ ਪ੍ਰਾਪਤ ਕੀਤਾ ਹੈ।੩੪।

ਤਵਪ੍ਰਸਾਦਿ ਮੈ ਸਖੀ ਆਜੁ ਸਾਜਨ ਕੇ ਪਾਯੋ।
 ਤਵਪ੍ਰਸਾਦਿ ਸੁਨਿ ਹਿਤੂ ਸੋਕ ਸਭ ਹੀ ਬਿਸਰਾਯੋ।
 ਤਵਪ੍ਰਸਾਦਿ ਸੁਨਿ ਮਿਤ੍ਰ ਭੋਗ ਭਾਵਤ ਮਨ ਕਰਿਹੋ।
 ਹੋ ਪੁਰੀ ਚੋਦਹੁ ਮਾਝ ਚੀਨਿ ਸੁੰਦਰ ਪਤਿ ਬਰਿਹੋ। ੩੫।

ਦੋਹਰਾ

ਐਸੇ ਬਚਨ ਉਚਾਰਿ ਕਰਿ ਮਿਤਵਹਿ ਲਿਯੋ ਬੁਲਾਇ।
 ਭਾਤਿ ਭਾਤਿ ਕੇ ਭੋਗ ਕਿਯ ਮਨ ਭਾਵਤ ਲਪਟਾਇ। ੩੬।

ਚੌਪਈ

ਆਸਨ ਚੌਰਾਸੀ ਹੂੰ ਲਏ। ਚੁੰਬਨ ਭਾਤਿ ਭਾਤਿ ਸੋ ਦਏ।
 ਅਤਿ ਰਤਿ ਕਰਤ ਰੈਨਿ ਬੀਤਾਈ। ਉਖਾ ਕਾਲ ਪਹੁੰਚਿਯੋ ਆਈ। ੩੭।
 ਭੋਰ ਭਈ ਘਰ ਮੀਤਹਿ ਰਾਖਿਯੋ। ਬਾਣਾਸੁਰ ਸੋ ਪ੍ਰਗਟਿ ਨ ਭਾਖਿਯੋ।
 ਤਬ ਲੋ ਧੁਜਾ ਬਧੀ ਗਿਰਿ ਗਈ। ਤਾ ਕੋ ਚਿਤ ਚਿੰਤਾ ਅਤਿ ਭਈ। ੩੮।

ਦੋਹਰਾ

ਭਾਤਿ ਭਾਤਿ ਕੇ ਸਸਤ੍ਰ ਲੈ ਸੂਰਾ ਸਭੈ ਬੁਲਾਇ।
 ਸਿਵ ਕੋ ਬਚਨ ਸੰਭਾਰਿ ਕੈ ਤਹਾ ਪਹੁੰਚਿਯੋ ਆਇ। ੩੯।

ਚੌਪਈ

ਜੋਰ ਅਨੀ ਰਾਜਾ ਇਤਿ ਆਯੋ। ਉਤ ਇਨ ਮਿਲਿ ਕੈ ਕੇਲ ਮਚਾਯੋ।
 ਚੌਰਾਸਿਨ ਆਸਨ ਕਹ ਲੇਹੀ। ਹਸਿ ਹਸਿ ਦੇਉ ਅਲਿੰਗਨ ਦੇਹੀ। ੪੦।
 ਕੇਲ ਕਰਤ ਦੁਹਿਤਾ ਲਖਿ ਪਾਈ। ਜਾਗ੍ਯੋ ਕ੍ਰੋਧ ਨ੍ਰਿਪਨ ਕੇ ਰਾਈ।
 ਅਬਹੀ ਇਨ ਦੁਹੁੰਅਨ ਗਹਿ ਲੈਹੈ। ਮਾਰਿ ਕੂਟਿ ਜਮ ਲੋਕ ਪਠੈ ਹੈ। ੪੧।

ਦੋਹਰਾ

ਊਖਾ ਨਿਜੁ ਪਿਤੁ ਕੇ ਨਿਰਖਿ ਨੈਨ ਰਹੀ ਨਿਹੁਰਾਇ।
 ਕਰਿਯੈ ਕਛੂ ਉਪਾਇ ਅਬ ਲੀਜੈ ਮੀਤ ਬਚਾਇ। ੪੨।
 ਉਠਿ ਅਨਰੁਧ ਠਾਢੇ ਭਯੋ ਧਨੁਖ ਬਾਨ ਲੈ ਹਾਥ।
 ਪ੍ਰਗਟ ਸੁਭਟ ਝਟਪਟ ਕਟੇ ਅਮਿਤ ਬਿਕਟ ਬਲ ਸਾਥ। ੪੩।

ਭੁਜੰਦ ਛੰਦ

ਪਰਿਯੋ ਲੋਹ ਗਾੜੇ ਮਹਾ ਜੁਧ ਮਚਿਯੋ।
 ਲਏ ਪਾਰਬਤੀ ਪਾਰਬਤੀ ਨਾਥ ਨਚਿਯੋ।
 ਗਹੇ ਸੂਲ ਸੈਥੀ ਸਭੈ ਸੂਰ ਧਾਏ।
 ਮਹਾਕੋਪ ਕੈ ਤੁੰਦ ਬਾਜੀ ਨਚਾਏ। ੪੪।

ਹੇ ਸਖੀ! ਤੇਰੀ ਕ੍ਰਿਪਾ ਕਰ ਕੇ ਅਜ ਮੈਂ ਸਜਨ ਨੂੰ ਪ੍ਰਾਪਤ ਕੀਤਾ ਹੈ। ਹੇ ਪਿਆਰੀ! ਸੁਣ, ਤੇਰੀ ਕ੍ਰਿਪਾ ਕਰ ਕੇ ਮੇਰੇ ਸਾਰੇ ਦੁਖ ਦੂਰ ਹੋ ਗਏ ਹਨ। ਤੇਰੀ ਕ੍ਰਿਪਾ ਨਾਲ ਮੈਂ ਮਿਤਰ ਨਾਲ ਮਨ ਚਾਹਿਆ ਆਨੰਦ ਪ੍ਰਾਪਤ ਕਰਾਂਗੀ। ਮੈਂ ਚੌਦਾਂ ਪੁਰੀਆਂ ਵਿਚ (ਸਭ ਤੋਂ) ਸੁੰਦਰ ਪਤੀ ਚੁਣ ਕੇ ਵਰਾਂਗੀ।੩੫।

ਦੋਹਰਾ

ਇਸ ਤਰ੍ਹਾਂ ਦੇ ਬਚਨ ਕਹਿ ਕੇ ਮਿਤਰ ਨੂੰ ਬੁਲਾ ਲਿਆ ਅਤੇ ਭਾਂਤ ਭਾਂਤ ਨਾਲ ਲਿਪਟ ਕੇ ਮਨ ਭਾਉਂਦੇ ਭੋਗ ਕੀਤੇ।੩੬।

ਚੌਪਈ

ਚੌਰਾਸੀ ਆਸਣਾਂ ਅਨੁਸਾਰ ਕੋਲ ਕੀਤੀ ਭਾਂਤ ਭਾਂਤ ਦੇ ਚੁੰਬਨ ਦਿੱਤੇ। ਬਹੁਤ ਅਧਿਕ ਰਤੀ ਕਰਦਿਆਂ ਰਾਤ ਬਿਤਾ ਦਿੱਤੀ ਅਤੇ ਪ੍ਰਭਾਤ ਦਾ ਸਮਾਂ ਆ ਗਿਆ।੩੭।

ਸਵੇਰ ਹੋਣ ਤੇ ਵੀ ਘਰ ਵਿਚ ਮਿਤਰ ਨੂੰ ਰਖਿਆ ਅਤੇ ਬਾਣਾਸੁਰ ਨੂੰ ਪ੍ਰਗਟ ਰੂਪ ਵਿਚ ਨ ਦਸਿਆ। ਤਦ ਤਕ ਬੰਨ੍ਹੀ ਹੋਈ ਧੁਜਾ ਗਿਰ ਗਈ। (ਫਲਸਰੂਪ) ਬਾਣਾਸੁਰ ਦੇ ਮਨ ਵਿਚ ਬਹੁਤ ਚਿੰਤਾ ਹੋਈ।੩੮।

ਦੋਹਰਾ

(ਬਾਣਾਸੁਰ ਨੇ) ਭਾਂਤ ਭਾਂਤ ਦੇ ਹਥਿਆਰਾਂ ਨਾਲ ਲੈਸ ਸਾਰਿਆਂ ਸੂਰਮਿਆਂ ਨੂੰ ਬੁਲਾ ਲਿਆ। ਸ਼ਿਵ ਦੇ ਬਚਨ ਨੂੰ ਯਾਦ ਕਰ ਕੇ ਉਥੇ ਆ ਪਹੁੰਚਿਆ।੩੯।

ਚੌਪਈ

ਇਧਰ ਰਾਜਾ ਸੈਨਾ ਇਕੱਠੀ ਕਰ ਕੇ ਆ ਗਿਆ। ਉਧਰ ਇਹ (ਦੋਵੇਂ) ਮਿਲ ਕੇ ਰਤੀ-ਕ੍ਰੀੜਾ ਕਰਨ ਲਗੇ। (ਉਹ) ਚੌਰਾਸੀ ਆਸਣ ਮਾਣਦੇ ਸਨ ਅਤੇ ਦੋਵੇਂ ਹਸ ਹਸ ਕੇ ਜਫੀਆਂ ਪਾਉਂਦੇ ਸਨ।੪੦।

ਕਾਮ-ਕ੍ਰੀੜਾ ਕਰਦਿਆਂ ਪੁੱਤਰੀ ਨੂੰ ਵੇਖ ਲਿਆ ਤਾਂ ਰਾਜਿਆਂ ਦੇ ਰਾਜੇ ਦੇ ਮਨ ਵਿਚ ਬਹੁਤ ਕ੍ਰੋਧ ਪੈਦਾ ਹੋਇਆ। (ਉਸ ਨੇ ਮਨ ਵਿਚ ਸੋਚਿਆ ਕਿ) ਹੁਣੇ ਇਨ੍ਹਾਂ ਦੋਹਾਂ ਨੂੰ ਪਕੜਦਾ ਹਾਂ ਅਤੇ ਮਾਰ ਕੁਟ ਕੇ ਯਮ-ਲੋਕ ਭੇਜਦਾ ਹਾਂ।੪੧।

ਦੋਹਰਾ

ਊਖਾ ਨੇ ਆਪਣੇ ਪਿਤਾ ਨੂੰ ਵੇਖ ਕੇ ਅੱਖਾਂ ਨੀਵੀਆਂ ਕਰ ਲਈਆਂ। (ਸੋਚਣ ਲਗੀ ਕਿ) ਹੁਣ ਕੁਝ ਉਪਾ ਕਰੀਏ ਅਤੇ ਆਪਣੇ ਮਿਤਰ ਨੂੰ ਬਚਾ ਲਈਏ।੪੨। ਅਨਰੂਪ ਹੱਥ ਵਿਚ ਧਨੁਸ ਬਾਣ ਲੈ ਕੇ ਉਠ ਖੜੋਤਾ। (ਉਸ ਨੇ) ਸਾਫ਼ ਤੌਰ ਤੇ ਬਹੁਤ ਸ਼ਕਤੀ ਸਹਿਤ ਅਨੇਕਾਂ ਸੂਰਮਿਆਂ ਨੂੰ ਤੁਰਤ ਫੁਰਤ ਕਟ ਦਿੱਤਾ।੪੩।

ਭੁਜੰਗ ਛੰਦ

ਬਹੁਤ ਹਥਿਆਰ ਖੜਕੇ ਅਤੇ ਘਮਸਾਨ ਯੁੱਧ ਮਚਿਆ। ਪਾਰਬਤੀ ਨੂੰ ਲੈ ਕੇ ਸ਼ਿਵ ਨਚ ਉਠਿਆ। ਸਾਰੇ ਸੂਰਮੇ ਤ੍ਰਿਸੂਲ ਅਤੇ ਸੈਹਥੀਆਂ ਲੈ ਕੇ ਦੌੜੇ। ਬਹੁਤ ਕ੍ਰੋਧਵਾਨ ਹੋ ਕੇ ਤੇਜ਼ ਘੋੜਿਆਂ ਨੂੰ ਨਚਾਇਆ।੪੪।

ਚੌਪਈ

ਕੇਤੇ ਪ੍ਰਬਲ ਨਿਬਲ ਤਹ ਕੀਨੇ। ਜੀਤਿ ਜੀਤਿ ਕੇਤੇ ਰਿਪੁ ਲੀਨੇ।
ਕੇਤੇ ਬਿਨੁ ਪ੍ਰਾਨਨ ਭਟ ਭਏ। ਰਹਿ ਰਹਿ ਸਸਤ੍ਰ ਸਾਥ ਹੀ ਗਏ। ੪੫।

ਭੁਜੰਗ ਛੰਦ

ਕਰੀ ਕ੍ਰੋਰਿ ਮਾਰੇ ਰਬੀ ਕੋਟਿ ਕੂਟੇ। ਕਿਤੇ ਸ੍ਵਾਰ ਘਾਏ ਫਿਰੈ ਬਾਜ ਛੂਟੇ।
ਕਿਤੇ ਛਤ੍ਰ ਛੇਕੇ ਕਿਤੇ ਛਤ੍ਰ ਤੋਰੇ। ਕਿਤੇ ਬਾਧਿ ਲੀਨੇ ਕਿਤੇ ਛੈਲ ਛੋਰੇ। ੪੬।

ਕਿਤੇ ਭੀਰੁ ਭਾਜੇ ਕਿਤੇ ਕੋਪਿ ਛੂਕੇ। ਚਹੂੰ ਓਰ ਤੇ ਮਾਰ ਹੀ ਮਾਰਿ ਕੂਕੇ।
ਲਏ ਬਾਹੁ ਸਾਹੰਸ੍ਰੁ ਸੇ ਸਸਤ੍ਰੁ ਭਾਰੇ। ਚਲਿਯੋ ਕੋਪਿ ਕੈ ਰਾਜ ਬਾਜੇ ਨਗਾਰੇ। ੪੭।

ਦੋਹਰਾ

ਜੁਧ ਭਯੋ ਕਹ ਲੋ ਗਨੋ ਇਤੀ ਨ ਆਵਤ ਸੁਧਿ।
ਘਾਇਨ ਕੈ ਘਾਇਲ ਭਏ ਬਾਧਿ ਲਯੋ ਅਨਰੁਧ। ੪੮।

ਚੌਪਈ

ਜਬ ਊਖਾ ਐਸੇ ਸੁਨਿ ਪਾਈ। ਲੀਨੇ ਮੋਰ ਬਾਧਿ ਸੁਖਦਾਈ।
ਤਬ ਰੇਖਾ ਕਹ ਬੋਲਿ ਪਠਾਇਸ। ਨਗਰ ਦ੍ਵਾਰਿਕਾ ਬਹੁਰਿ ਪਠਾਇਸ। ੪੯।
ਚਲੀ ਚਲੀ ਜੈਯਹੁ ਤੁਮ ਤਹਾ। ਬੈਠੇ ਕ੍ਰਿਸਨ ਸ੍ਯਾਮ ਘਨ ਜਹਾ।
ਦੈ ਪਤਿਯਾ ਪਾਇਨ ਪਰਿ ਰਹਿਯਹੁ। ਹਮਰੀ ਕਥਾ ਛੋਰਿ ਤੇ ਕਹਿਯਹੁ। ੫੦।

ਅਤਿਲ

ਦੀਨਾ ਨਾਥ ਹਮਾਰੀ ਰਛਾ ਕੀਜਿਯੈ।
ਯਾ ਸੰਕਟ ਕੋ ਕਾਟਿ ਆਇ ਕਰਿ ਦੀਜਿਯੈ।
ਪਰਿਯੋ ਬੰਦ ਤੇ ਪੋਤ੍ਰਹਿ ਅਬੈ ਛੁਰਾਇਯੈ।
ਹੋ ਤਬ ਆਪਨ ਕਹ ਦੀਨੁ ਧਰਨ ਕਹਾਇਯੈ। ੫੧।
ਪ੍ਰਥਮ ਬਕੀ ਕੋ ਮਾਰਿ ਬਹੁਰਿ ਬਗੁਲਾਸੁਰ ਮਾਰਿਯੋ।
ਸਕਟਾਸੁਰ ਕੇਸਿਯਹਿ ਕੇਸ ਗਹਿ ਕੰਸ ਪਛਾਰਿਯੋ।
ਆਘਾਸੁਰ ਤ੍ਰਿਣਵਰਤ ਮੁਸਟ ਚੰਡੂਰ ਬਿਦਾਰੇ।
ਹੋ ਲੀਜੈ ਹਮੈ ਬਚਾਇ ਸਕਲ ਹਮ ਸਰਨਿ ਤਿਹਾਰੇ। ੫੨।
ਮਧੁ ਕੋ ਪ੍ਰਥਮ ਸੰਘਾਰਿ ਬਹੁਰਿ ਮੁਰ ਮਰਦਨ ਕੀਨੇ।
ਦਾਵਾਨਲ ਤੇ ਰਾਖਿ ਸਕਲ ਗੋਪਨ ਕੋ ਲੀਨੇ।
ਮਹਾ ਕੋਪਿ ਕਰਿ ਇੰਦ੍ਰੁ ਜਬੈ ਬਰਖਾ ਬਰਖਾਈ।
ਹੋ ਤਿਸੀ ਨੌਰ ਤੁਮ ਆਨ ਭਏ ਬ੍ਰਿਜਨਾਥ ਸਹਾਈ। ੫੩।

ਚੌਪਈ

ਕਿਤਨੇ ਹੀ ਬਲਵਾਨ ਸੂਰਮਿਆਂ ਨੂੰ ਨਿਰਬਲ ਕਰ ਦਿੱਤਾ ਅਤੇ ਕਿਤਨਿਆਂ ਹੀ ਸੂਰਮਿਆਂ ਨੂੰ ਜਿਤ ਲਿਆ। ਕਿਤਨੇ ਹੀ ਸੂਰਮੇ ਪ੍ਰਾਣਾਂ ਤੋਂ ਬਿਨਾਂ ਹੋ ਗਏ। ਅਤੇ ਸ਼ਸਤ੍ਰਾਂ ਨੂੰ ਹੱਥਾਂ ਵਿਚ ਪਕੜੇ ਹੋਇਆਂ ਹੀ (ਯਮਲੋਕ ਵਲ) ਚਲੇ ਗਏ।੪੫।

ਭੁਜੰਗ ਛੰਦ

ਕਰੋੜਾਂ ਹਾਥੀ ਮਾਰ ਦਿੱਤੇ ਅਤੇ ਕਰੋੜਾਂ ਰਥਾਂ ਵਾਲੇ ਕੁਟ ਦਿੱਤੇ। ਕਿਤਨੇ ਹੀ ਸਵਾਰ ਮਾਰ ਦਿੱਤੇ ਅਤੇ ਘੋੜੇ ਖੁਲ੍ਹੇ ਫਿਰਨ। ਕਿਤਨੇ ਹੀ ਛਤ੍ਰ ਫਾੜ ਦਿੱਤੇ ਅਤੇ ਕਿਤਨੇ ਹੀ ਛਤ੍ਰ ਤੋੜ ਦਿੱਤੇ। ਕਿਤਨੇ ਹੀ ਸੂਰਮੇ ਫੜ ਲਏ ਅਤੇ ਕਿਤਨੇ ਹੀ ਛਡ ਦਿੱਤੇ।੪੬।

ਕਿਤਨੇ ਹੀ ਡਰਪੋਕ ('ਭੀਰੂ') ਭਜ ਗਏ ਅਤੇ ਕਿਤਨੇ ਹੀ ਕ੍ਰੋਧ ਨਾਲ ਭਰੇ ਹੋਏ (ਯੁੱਧ ਲਈ) ਆਣ ਢੁਕੇ। ਚੌਹਾਂ ਪਾਸਿਆਂ ਤੋਂ 'ਮਾਰੋ ਮਾਰੋ' ਦੀਆਂ ਆਵਾਜ਼ਾਂ ਆ ਰਹੀਆਂ ਸਨ। ਸਹਸ੍ਰਬਾਹੂ ਨੇ ਭਾਰੇ ਸ਼ਸਤ੍ਰ ਧਾਰਨ ਕਰ ਲਏ ਅਤੇ ਕ੍ਰੋਧਿਤ ਹੋ ਕੇ ਚਲ ਪਿਆ ਅਤੇ ਸ਼ਾਹੀ ਨਗਾਰੇ ਵਜਣ ਲਗੇ।੪੭।

ਦੌਹਰਾ

ਕਿਹੋ ਜਿਹਾ ਯੁੱਧ ਹੋਇਆ, ਉਸ ਦਾ ਵਰਣਨ ਕਰਨ ਦੀ ਸੁਧ ਨਹੀਂ ਆਉਂਦੀ। ਘਾਉਆਂ ਨਾਲ ਘਾਇਲ ਹੋਏ ਅਨਰੁਧ ਨੂੰ ਬੰਨ੍ਹ ਲਿਆ।੪੮।

ਚੌਪਈ

ਜਦੋਂ ਊਘਾ ਨੇ ਇਸ ਤਰ੍ਹਾਂ ਸੁਣਿਆ ਕਿ ਮੇਰਾ ਪ੍ਰੀਤਮ ਬੰਨ੍ਹ ਲਿਆ ਗਿਆ ਹੈ। ਤਦ ਰੇਖਾ ਨੂੰ ਸਦ ਲਿਆ ਅਤੇ ਫਿਰ ਦੁਰਿਕਾ ਨਗਰ ਨੂੰ ਭੇਜ ਦਿੱਤਾ।੪੯।

(ਉਸ ਨੂੰ ਕਿਹਾ--) ਤੂੰ ਉਥੇ ਚਲ ਕੇ ਜਾ ਜਿਥੇ ਸ਼੍ਰੀ ਕ੍ਰਿਸ਼ਨ ਬੈਠੇ ਹਨ। ਮੇਰੀ ਚਿੱਠੀ ਦੇ ਕੇ (ਉਨ੍ਹਾਂ ਦੇ) ਪੈਰਾਂ ਉਤੇ ਡਿਗ ਪੈਣਾ ਅਤੇ ਮੇਰੀ ਗੱਲ ਵਿਸਥਾਰ ਨਾਲ ਕਹਿਣਾ।੫੦।

ਅਭਿਲਾਸ

(ਉਨ੍ਹਾਂ ਨੂੰ ਕਹਿਣਾ--) ਹੇ ਦੀਨਾ ਦੇ ਨਾਥ! ਸਾਡੀ ਰਖਿਆ ਕਰੋ ਅਤੇ ਆ ਕੇ ਇਸ ਸੰਕਟ ਨੂੰ ਕਟ ਦਿਓ। ਤੁਹਾਡੇ ਪੋਤਰੇ ਨੂੰ ਬੰਧਨ ਪੈ ਗਏ ਹਨ, ਹੁਣੇ (ਉਸ ਨੂੰ) ਛੁੜਾ ਲਵੋ। ਤਦ ਆਪਣੇ ਆਪ ਨੂੰ ਦੀਨਾਂ ਦੇ ਰਖਿਅਕ ਅਖਵਾਓ।੫੧।

ਪਹਿਲਾਂ ਆਪ ਨੇ ਬਕੀ ਨੂੰ ਮਾਰ ਕੇ ਫਿਰ ਬਗੁਲਾਸੁਰ ਨੂੰ ਮਾਰਿਆ। ਫਿਰ ਸਕਟਾਸੁਰ ਅਤੇ ਕੇਸੀ ਨੂੰ ਮਾਰਿਆ ਅਤੇ ਕੰਸ ਨੂੰ ਕੇਸਾਂ ਤੋਂ ਪਕੜ ਕੇ ਪਛਾੜ ਦਿੱਤਾ। ਅਘਾਸੁਰ, ਤ੍ਰਿਣਵਰਤ, ਮੁਸਟ ਅਤੇ ਚੰਡੂਰ ਨੂੰ ਮਾਰਿਆ। ਹੁਣ ਸਾਨੂੰ ਬਚਾ ਲਵੋ। ਅਸੀਂ ਸਾਰੇ ਤੁਹਾਡੀ ਸ਼ਰਨ ਵਿਚ ਹਾਂ।੫੨।

ਪਹਿਲਾਂ ਮਧੁ ਨੂੰ ਮਾਰਿਆ ਫਿਰ ਮੁਰ ਦੈਤ ਨੂੰ ਮਸਲ ਦਿੱਤਾ। ਸਾਰਿਆਂ ਗੋਪਾਂ ਨੂੰ ਦਾਵਾਨਲ ਤੋਂ ਬਚਾ ਲਿਆ। ਜਦੋਂ ਬਹੁਤ ਕ੍ਰੋਧਿਤ ਹੋ ਕੇ ਇੰਦਰ ਨੇ ਮੀਂਹ ਵਸਾਇਆ, ਤਾਂ ਉਸ ਥਾਂ ਤੇ ਹੋ ਬ੍ਰਜਨਾਥ! ਤੁਸੀਂ (ਸਭ ਦੀ) ਸਹਾਇਤਾ ਕੀਤੀ।੫੩।

ਦੋਹਰਾ

ਜਹ ਸਾਧਨ ਸੰਕਟ ਬਨੈ ਤਹ ਤਹ ਲਏ ਬਚਾਇ।
ਅਬ ਹਮਰੇ ਸੰਕਟ ਬਨਿਯੋ ਕੀਜੈ ਆਨਿ ਸਹਾਇ। ੫੪।

ਅਤਿਲ

ਚਿਤ੍ਰ ਕਲਾ ਇਹ ਭਾਤਿ ਦੀਨ ਹੈ ਜਬ ਕਹੀ।
ਤਾ ਕੀ ਬ੍ਰਿਥਾ ਸਮਸਤ ਚਿਤ ਜਦੁਪਤਿ ਲਈ।
ਹੈ ਕੈ ਗੁਰੁਤ ਅਰੁਤ ਪਹੁੰਚੈ ਆਇ ਕੈ।
ਹੋ ਬਿਕਟ ਸੁਭਟ ਚਟਪਟ ਕਰਿ ਦਏ ਰਿਸਾਇ ਕੈ। ੫੫।

ਚੌਪਈ

ਭੀਰਿ ਪਰੇ ਭਾਜੇ ਭਟ ਭਾਰੇ। ਜਾਇ ਰਾਵ ਪੈ ਬਹੁਰਿ ਪੁਕਾਰੇ।
ਬੈਠਿਯੋ ਕਹਾ ਦੈਵ ਕੇ ਘਾਏ। ਚੜ੍ਹੇ ਗੁਰੁਤ ਗੁਰੁਤਪ੍ਰਯ ਆਏ। ੫੬।

ਦੋਹਰਾ

ਯੋ ਸੁਨਿ ਕੈ ਰਾਜਾ ਤਬੈ ਰਨ ਚੜਿ ਚਲਿਯੋ ਰਿਸਾਤ।
ਬਾਧਿ ਬਢਾਰੀ ਉਮਗਿਯੋ ਕੋਚ ਨ ਪਹਿਰ੍ਯੋ ਗਾਤ। ੫੭।

ਚੌਪਈ

ਜੇਰੇ ਸੈਨ ਜਾਤ ਭਯੋ ਤਹਾ। ਗਾਜਤ ਕ੍ਰਿਸਨ ਸਿੰਘ ਜੂ ਜਹਾ।
ਅਸਤ੍ਰ ਸਸਤ੍ਰ ਕਰਿ ਕੋਪ ਚਲਾਏ। ਕਾਟਿ ਸ੍ਯਾਮ ਸਭ ਭੂਮਿ ਗਿਰਾਏ। ੫੮।

ਨਰਾਜ ਛੰਦ

ਸਹਸ੍ਰ ਹੀ ਭੁਜਾਨ ਮੈ ਸਹਸ੍ਰ ਅਸਤ੍ਰ ਸਸਤ੍ਰ ਲੈ।
ਹਠਿਯੋ ਰਿਸਾਇ ਕੈ ਹਠੀ ਕਮਾਨ ਬਾਨ ਪਾਨ ਲੈ।
ਬਧੇ ਰਥੀ ਮਹਾਰਥੀ ਅਪ੍ਰਮਾਨ ਬਾਨ ਮਾਰਿ ਕੈ।
ਦਏ ਪਠਾਇ ਸ੍ਵਰਗ ਸੂਰ ਕੋਪ ਕੋ ਸਭਾਰਿ ਕੈ। ੫੯।

ਚੌਪਈ

ਬਹੁ ਸਾਇਕ ਜਦੁਪਤਿ ਕੋ ਮਾਰੇ। ਬਹੁ ਬਾਨਨ ਸੋ ਗੁਰੁਤ ਪ੍ਰਹਾਰੇ।
ਬਹੁ ਸੂਲਨ ਸੋ ਰਥੀ ਪਰੋਏ। ਲਗੇ ਸੁਭਟ ਸੈਹਬਿਯਨ ਸੋਏ। ੬੦।

ਤਬ ਸ੍ਰੀ ਕੋਪ ਕ੍ਰਿਸਨ ਕਰਿ ਦੀਨੋ। ਖੰਡ ਖੰਡ ਸਤ੍ਰਾਸਤ੍ਰ ਕੀਨੋ।
ਬਾਣਾਸੁਰਹਿ ਬਾਨ ਬਹੁ ਮਾਰੇ। ਬੇਧਿ ਬਰਮ ਧਨੁ ਚਰਮ ਸਿਧਾਰੇ। ੬੧।

ਦੋਹਰਾ

ਜਿਥੇ ਜਿਥੇ ਵੀ ਸਾਧ ਪੁਰਸ਼ਾਂ ਉਤੇ ਸਕਟ ਬਣਿਆ ਹੈ, ਉਥੇ ਉਥੇ (ਤੁਸੀਂ) ਬਚਾ ਲਿਆ ਹੈ। ਹੁਣ ਸਾਡੇ ਉਤੇ ਸੰਕਟ ਬਣਿਆ ਹੈ, ਸਾਡੀ ਆ ਕੇ ਸਹਾਇਤਾ ਕਰੋ।੫੪।

ਅੰਤਲ

ਚਿਤ੍ਰ ਕਲਾ ਨੇ ਜਦ ਬਹੁਤ ਆਜਿਜ਼ੀ ਨਾਲ ਇਸ ਤਰ੍ਹਾਂ ਕਿਹਾ। ਸ੍ਰੀ ਕ੍ਰਿਸ਼ਨ ਨੇ ਉਨ੍ਹਾਂ ਦੀ ਸਾਰੀ ਸਥਿਤੀ ਨੂੰ ਹਿਰਦੇ ਵਿਚ ਸਮਝ ਲਿਆ। (ਉਹ) ਤੁਰਤ ਗੁਰੁਤ ਉਤੇ ਸਵਾਰ ਹੋ ਕੇ ਉਥੇ ਆ ਪਹੁੰਚੇ ਅਤੇ ਗੁੱਸੇ ਵਿਚ ਆ ਕੇ ਭਿਆਨਕ ਸੂਰਮਿਆਂ ਨੂੰ ਝਟਪਟ ਸੰਘਾਰ ਦਿੱਤਾ।੫੫।

ਚੌਪਈ

ਸੰਕਟ ਪੈਣ ਤੇ ਸਾਰੇ ਸੂਰਮੇ ਭਜ ਗਏ। ਫਿਰ ਜਾ ਕੇ ਰਾਜੇ ਪਾਸ ਪੁਕਾਰ ਕਰਨ ਲਗੇ। ਹੇ ਰੱਬ ਦੇ ਮਾਰੇ! (ਤੂੰ ਇਥੇ) ਕਿਉਂ ਬੈਠਾ ਹੈਂ। (ਉਧਰ) ਗੁਰੁਤ ਉਤੇ ਚੜ੍ਹ ਕੇ ਭਗਵਾਨ ਕ੍ਰਿਸ਼ਨ ਆ ਗਏ ਹਨ।੫੬।

ਦੋਹਰਾ

ਇਸ ਤਰ੍ਹਾਂ ਸੁਣ ਕੇ ਤਦੋਂ ਰਾਜਾ ਗੁੱਸੇ ਨਾਲ ਰਣ ਨੂੰ ਚੜ੍ਹ ਚਲਿਆ। (ਕਾਹਲ ਵਿਚ) ਉਹ ਤਲਵਾਰ ਬੰਨ੍ਹ ਕੇ ਉਮੰਗ ਵਿਚ ਆ ਗਿਆ ਅਤੇ ਸ਼ਰੀਰ ਉਤੇ ਕਵਚ ਪਾਣਾ ਵੀ ਭੁਲ ਗਿਆ।੫੭।

ਚੌਪਈ

ਸੈਨਾ ਜੋੜ ਕੇ ਉਧਰ ਨੂੰ ਚਲ ਪਿਆ ਜਿਥੇ ਕ੍ਰਿਸ਼ਨ ਸ਼ੇਰ ਵਾਂਗ ਗਜ ਰਿਹਾ ਸੀ। (ਉਸ ਦੈਂਤ ਨੇ) ਕ੍ਰੋਧਿਤ ਹੋ ਕੇ ਅਸਤ੍ਰ ਅਤੇ ਸ਼ਸਤ੍ਰ ਚਲਾਏ ਜਿਨ੍ਹਾਂ ਨੂੰ ਕ੍ਰਿਸ਼ਨ ਨੇ (ਵਿਚੋਂ ਹੀ) ਕਟ ਕੇ ਧਰਤੀ ਉਤੇ ਸੁਟ ਦਿੱਤਾ।੫੮।

ਨਰਾਜ ਛੰਦ

(ਰਾਜਾ) ਹਜ਼ਾਰ ਬਾਂਹਵਾਂ ਵਿਚ ਸ਼ਸਤ੍ਰ ਅਤੇ ਅਸਤ੍ਰ ਲੈ ਕੇ, ਹਠੀ ਹਠ ਪੂਰਵਕ ਕ੍ਰੋਧਿਤ ਹੋ ਕੇ ਅਤੇ ਹੱਥ ਵਿਚ ਧਨੁਸ਼ ਬਾਣ ਲੈ ਕੇ (ਆ ਗਿਆ)। ਉਸ ਨੇ ਬੇਸ਼ੁਮਾਰ ਬਾਣ ਮਾਰ ਕੇ ਰਥੀਆਂ ਅਤੇ ਮਹਾਰਥੀਆਂ ਦਾ ਬਧ ਕਰ ਦਿੱਤਾ। (ਬਹੁਤ ਸਾਰੇ) ਸੂਰਮਿਆਂ ਨੂੰ ਕ੍ਰੋਧਵਾਨ ਹੋ ਕੇ ਸਵਰਗ ਨੂੰ ਭੇਜ ਦਿੱਤਾ।੫੯।

ਚੌਪਈ

(ਉਸ ਦੈਂਤ ਨੇ) ਬਹੁਤ ਅਧਿਕ ਬਾਣ ਸ੍ਰੀ ਕ੍ਰਿਸ਼ਨ ਨੂੰ ਮਾਰੇ ਅਤੇ ਬਹੁਤ ਸਾਰੇ ਬਾਣ ਗੁਰੁਤ ਨੂੰ ਵੀ ਮਾਰੇ। ਬਹੁਤ ਸਾਰੇ ਸੂਲਾਂ ਨਾਲ ਰਥਾਂ ਵਾਲਿਆਂ ਨੂੰ ਪਰੇ ਦਿੱਤਾ। ਸੈਹਥੀਆਂ ਦੇ ਲਗਣ ਨਾਲ ਬਹੁਤ ਸਾਰੇ ਸੂਰਮੇ ਸੌਂ ਗਏ।੬੦।

ਤਦ ਸ੍ਰੀ ਕ੍ਰਿਸ਼ਨ ਕ੍ਰੋਧ ਵਿਚ ਆ ਗਏ ਅਤੇ (ਵੈਰੀ ਦੇ) ਸ਼ਸਤ੍ਰਾਂ ਅਸਤ੍ਰਾਂ ਨੂੰ ਖੰਡ ਖੰਡ ਕਰ ਦਿੱਤਾ। ਬਾਣਾਸੁਰ ਨੂੰ ਬਹੁਤ ਤੀਰ ਮਾਰੇ। ਉਹ ਧਨੁਸ਼, ਢਾਲ ਅਤੇ ਕਵਚ ਨੂੰ ਵਿੰਨ੍ਹ ਕੇ ਨਿਕਲ ਗਏ।੬੧।

ਅਤਿਲ

ਬਹੁਰਿ ਕ੍ਰਿਸਨ ਜੀ ਬਾਨ ਚਲਾਏ ਕੋਪ ਕਰਿ।
 ਬਾਣਾਸੁਰ ਕੇ ਚਰਮ ਬਰਮ ਸਰਬਾਸਤ੍ਰ ਹਰਿ।
 ਸੂਤ ਮਾਰਿ ਹੈ ਚਾਰੇ ਦਏ ਗਿਰਾਇ ਕੈ।
 ਹੋ ਰਬੀ ਮਹਾਰਥ ਅਤਿ ਰਬਿਯਨ ਕੋ ਘਾਇ ਕੈ। ੬੨।
 ਚਮਕਿ ਠਾਢ ਭੂਅ ਭਯੋ ਅਯੁਧਨ ਧਾਰਿ ਕੈ।
 ਗਰੁੜ ਗਰੁੜ ਨਾਯਕ ਕੋ ਬਿਸਿਖ ਪ੍ਰਹਾਰਿ ਕੈ।
 ਸਾਤ ਸਾਤਕਹਿ ਆਠ ਅਰੁਜਨਹਿ ਮਾਰਿ ਕਰਿ।
 ਹੋ ਕੋਟਿ ਕਰੀ ਕੁਰਚਾਇ ਹਨੇ ਰਿਸਿ ਧਾਰਿ ਕਰਿ। ੬੩।
 ਕੋਪ ਕ੍ਰਿਸਨ ਕੇ ਜਗਯੋ ਧੁਜਾ ਕਾਟਤ ਭਯੋ।
 ਛਿਪ੍ਰਛਟਾ ਕਰ ਛਤ੍ਰ ਛਿਤਹਿ ਡਾਰਤ ਭਯੋ।
 ਚਰਮ ਬਰਮ ਰਿਪੁ ਚਰਮ ਕੋਪ ਕਰਿ ਕਾਟਿਯੋ।
 ਹੋ ਰਬ ਰਬਿਯਨ ਰਨ ਭੀਤਰ ਤਿਲ ਤਿਲ ਬਾਟਿਯੋ। ੬੪।
 ਬਡੇ ਦੁਬਹਿਯਾ ਮਾਰੇ ਕ੍ਰਿਸਨ ਰਿਸਾਇ ਕੈ।
 ਤਿਲ ਤਿਲ ਪਾਇ ਪ੍ਰਹਾਰੇ ਰਬਿਯਨ ਘਾਇ ਕੈ।
 ਛੈਲ ਚਿਕਨਿਯਾ ਕਾਟੇ ਭੁਜਾ ਸਹਸ੍ਰ ਹਰਿ।
 ਹੋ ਤਵ ਸਿਵ ਪਹੁਚੇ ਆਇ ਸੁ ਭਗਤ ਬਿਚਾਰਿ ਕਰਿ। ੬੫।
 ਬੀਸ ਬਾਨ ਬਿਸੁਇਸ ਕਹ ਬ੍ਰਿਜ ਪਤਿ ਮਾਰਿਯੋ।
 ਬਹੁਰਿ ਬਾਨ ਬਤੀਸ ਸੁ ਵਾਹਿ ਪ੍ਰਹਾਰਿਯੋ।
 ਨਿਰਖਿ ਜੁਧ ਕੇ ਜਛ ਰਹੈ ਚਿਤ ਲਾਇ ਕੈ।
 ਹੋ ਦੇਵ ਅਦੇਵਨ ਦੇਵ ਰਹੇ ਉਰਝਾਇ ਕੈ। ੬੬।
 ਰੁਦ੍ਰ ਕ੍ਰੂਪ ਅਤਿ ਭਯੋ ਤਪਤ ਤਪ ਛੋਰਿਯੋ।
 ਸੀਤ ਤਾਪ ਤਜਿ ਕ੍ਰਿਸਨ ਬਕਤ੍ਰ ਤਿਹ ਮੋਰਿਯੋ।
 ਐਸ ਗੌਰਿ ਸੋ ਗਾਹ ਗਗਨ ਸਰ ਲਾਇ ਕੈ।
 ਹੋ ਤੁਮਲ ਜੁਧ ਕਰਿ ਲੀਨੋ ਖੇਤ ਛਿਨਾਇ ਕੈ। ੬੭।

ਦੋਹਰਾ

ਜੀਤਿ ਸਤ੍ਰੁ ਨਿਜੁ ਪੌਤ੍ਰੁ ਕੀ ਕੀਨੀ ਬੰਦਿ ਖਲਾਸ।
 ਭਾਤਿ ਭਾਤਿ ਬਾਜਨ ਬਜੇ ਹਰਖੇ ਸੁਨਿ ਸੁਰਿ ਬ੍ਰਯਾਸ। ੬੮।

ਅਤਿਲ

ਆਨਰੁਧ ਕੋ ਉਖਾ ਦਈ ਬਿਵਾਹਿ ਕੈ।
 ਗਾੜੇ ਗੜਵਾਰਨ ਗੜ ਗਜਿਯਨ ਗਾਹਿ ਕੈ।
 ਹਠੇ ਹਠੀਲਨ ਜੀਤਿ ਚਲੇ ਸੁਖ ਪਾਇ ਕੈ।
 ਹੋ ਦੰਤ ਬਕਤ੍ਰ ਕੇ ਸੰਗ ਬਨ੍ਯੋ ਰਨ ਆਇ ਕੈ। ੬੯।

ਅਤਿਲ

ਫਿਰ ਕ੍ਰਿਸ਼ਨ ਨੇ ਕ੍ਰੋਧ ਵਿਚ ਆ ਕੇ ਤੀਰ ਚਲਾਏ। ਜੋ ਬਾਣਾਸੁਰ ਦੀ ਢਾਲ, ਕਵਚ ਅਤੇ ਸਾਰਿਆਂ ਅਸਤ੍ਰਾਂ ਨੂੰ ਪਾਰ ਕਰ ਗਏ। (ਉਸ ਦੇ) ਚੌਹਾਂ ਰਥਵਾਨਾਂ ਨੂੰ ਮਾਰ ਕੇ ਡਿਗਾ ਦਿੱਤਾ ਅਤੇ ਰਥੀਆਂ, ਮਹਾਰਥੀਆਂ ਨਿਕੇ ਵੱਡੇ ਰਥਵਾਨਾਂ ਨੂੰ ਮਾਰ ਦਿੱਤਾ। ੬੨।

ਉਤੇਜਿਤ ਹੋ ਕੇ ਅਤੇ ਸ਼ਸਤ੍ਰਾਂ ਨੂੰ ਧਾਰ ਕੇ (ਉਹ) ਧਰਤੀ ਉਤੇ ਫਿਰ ਖੜੇ ਗਿਆ। (ਉਸ ਨੇ) ਗਰੁੜ ਅਤੇ ਗਰੁੜ ਦੇ ਨਾਇਕ (ਸ੍ਰੀ ਕ੍ਰਿਸ਼ਨ) ਨੂੰ ਬਹੁਤ ਬਾਣ ਮਾਰੇ। ਸੱਤ ਬਾਣ ਸਾਤਕਿ ('ਯੁਯੁਧਾਨ') ਅਤੇ ਅੱਠ ਬਾਣ ਅਰਜਨ ਨੂੰ ਮਾਰੇ। ਕ੍ਰੋਧਿਤ ਹੋ ਕੇ ਕਰੋੜਾਂ ਹਾਥੀ ਅਤੇ ਕੋਰਵਾਂ ਨੂੰ ਵੀ ਮਾਰਿਆ। ੬੩।

ਕ੍ਰਿਸ਼ਨ ਨੂੰ ਕ੍ਰੋਧ ਆ ਗਿਆ ਅਤੇ (ਉਸ ਦੀ) ਧੁਜਾ ਨੂੰ ਕਟ ਸੁਟਿਆ ਅਤੇ ਛੇਤੀ ਨਾਲ ਛਤ੍ਰ ਨੂੰ ਧਰਤੀ ਉਤੇ ਡਿਗਾ ਦਿੱਤਾ। ਵੈਰੀ ਦੀਆਂ ਢਾਲਾਂ, ਕਵਚਾਂ ਅਤੇ ਚਮੜੀ ਨੂੰ ਕ੍ਰੋਧ ਕਰ ਕੇ ਕਟ ਦਿੱਤਾ ਅਤੇ ਰਥਾਂ ਅਤੇ ਰਥਾਂ ਵਾਲਿਆਂ ਨੂੰ ਯੁੱਧ-ਭੂਮੀ ਵਿਚ ਕਟ ਵਢ ਕੇ ਤਿਲ ਤਿਲ ਕਰ ਕੇ (ਖੇਰੂੰ ਖੇਰੂੰ) ਕਰ ਦਿੱਤਾ। ੬੪।

ਕ੍ਰਿਸ਼ਨ ਨੇ ਰੋਹ ਵਿਚ ਆ ਕੇ ਦੋਹਾਂ ਬਾਂਹਵਾਂ ਨਾਲ ਯੁੱਧ ਕਰਨ ਵਾਲਿਆਂ ਨੂੰ ਮਾਰ ਦਿੱਤਾ। ਰਥਾਂ ਵਾਲਿਆਂ ਨੂੰ ਮਾਰ ਕੇ ਟੁਕੜੇ ਟੁਕੜੇ ਕਰ ਦਿੱਤਾ। (ਸਹਸ੍ਰਬਾਹੂ ਦੀਆਂ) ਹਜ਼ਾਰ ਭੁਜਾਵਾਂ ਅਤੇ ਸੂਰਮਿਆਂ ਨੂੰ ਸ੍ਰੀ ਕ੍ਰਿਸ਼ਨ ('ਹਰਿ') ਨੇ ਕਟ ਕੇ ਸੁਟ ਦਿੱਤਾ। ਤਦ ਸ਼ਿਵ (ਸਹਸ੍ਰਬਾਹੂ ਨੂੰ) ਆਪਣਾ ਭਗਤ ਸਮਝ ਕੇ (ਉਸ ਦੀ ਸਹਾਇਤਾ ਲਈ) ਆ ਪਹੁੰਚੇ। ੬੫।

ਬ੍ਰਜਪਤੀ ਸ੍ਰੀ ਕ੍ਰਿਸ਼ਨ ਨੇ (ਸ਼ਿਵ ਨੂੰ) ਵਿਸ਼ੁਪਤੀ ਕਹਿ ਕੇ ਵੀਹ ਤੀਰ ਮਾਰੇ। ਫਿਰ ਬਤੀ ਬਾਣ ਸ਼ਿਵ ਨੇ ਕ੍ਰਿਸ਼ਨ ਨੂੰ ਮਾਰੇ। ਯੁੱਧ ਨੂੰ ਵੇਖਣ ਲਈ ਯਕਸ਼ਾਂ ਨੇ ਵੀ ਚਿਤ ਲਗਾ ਲਿਆ। (ਯੁੱਧ ਨੂੰ ਵੇਖ ਕੇ) ਦੇਵਤੇ ਅਤੇ ਦੈਂਤ ਉਲਝ ਕੇ ਰਹਿ ਗਏ। ੬੬।

ਰੁਦ੍ਰ ਨੇ ਅਤਿ ਕ੍ਰੋਧਿਤ ਹੋ ਕੇ ਤਪਦੇ ਤਪ ਨੂੰ ਛੱਡਿਆ। ਕ੍ਰਿਸ਼ਨ ਨੇ ਠੰਡੇ ਤਪ ਨੂੰ ਛੱਡ ਕੇ ਉਸ ਦਾ ਮੂੰਹ ਮੋੜ ਦਿੱਤਾ। ਇਸ ਤਰ੍ਹਾਂ ਸਾਵਧਾਨੀ ਨਾਲ ਸ਼ਿਵ ਨਾਲ ਆਕਾਸ਼ ਵਿਚ ਬਾਣ ਯੁੱਧ ਕੀਤਾ ਅਤੇ ਘਮਸਾਨ ਯੁੱਧ ਕਰ ਕੇ ਮੈਦਾਨ ਜਿਤ ਲਿਆ। ੬੭।

ਦੌਹਰਾ

ਵੈਰੀ ਨੂੰ ਜਿਤ ਕੇ ਆਪਣੇ ਪੋਤਰੇ ਦੀ ਬੰਦ ਖਲਾਸ ਕੀਤੀ। ਭਾਂਤ ਭਾਂਤ ਦੇ ਵਾਜੇ ਵਜੇ ਜਿਨ੍ਹਾਂ ਨੂੰ ਸੁਣ ਕੇ ਦੇਵਤੇ ਅਤੇ ਵਿਆਸ (ਵਰਗੇ ਰਿਸ਼ੀ) ਪ੍ਰਸੰਨ ਹੋਏ। ੬੮।

ਅਤਿਲ

ਅਨਰੁੱਧ ਦਾ ਊਘਾ ਨਾਲ ਵਿਆਹ ਕਰ ਦਿੱਤਾ। ਮਜ਼ਬੂਤ ਕਿਲ੍ਹਿਆਂ ਵਾਲਿਆਂ (ਸੂਰਮਿਆਂ) ਅਤੇ ਹਾਥੀਆਂ ਨੂੰ ਚੰਗੀ ਤਰ੍ਹਾਂ ਲਿਤਾੜਕੇ (ਇਹ ਸਭ ਕੁਝ ਸੰਭਵ ਹੋਇਆ)। ਹਠੀਲੇ ਸੂਰਮੇ ਹਠੀਆਂ ਨੂੰ ਜਿਤ ਕੇ ਸੁਖ ਪੂਰਵਕ ਚਲ ਪਏ। ਅਤੇ ਫਿਰ ਦੰਤ ਬਕਤ੍ਰ ਨਾਲ ਯੁੱਧ ਸ਼ੁਰੂ ਹੋ ਗਿਆ। ੬੯।

ਭੁਜੰਗ ਛੰਦ

ਉਤੈ ਦੰਤ ਬਕਤ੍ਰਾ ਇਤੇ ਕ੍ਰਿਸਨ ਸੂਰੇ। ਹਟੈ ਨ ਹਠੀਲੋ ਮਹਾ ਜੁਧ ਪੂਰੇ।
ਲਏ ਸੂਲ ਸੈਥੀ ਮਹਾਬੀਰ ਰਾਜੈ। ਲਖੇ ਦਿਤ੍ਯ ਅਦਿਤ੍ਯ ਕੋ ਦ੍ਰੁਪ ਭਾਜੈ। ੨੦।

ਤਬੈ ਛਾਡਿ ਕੈ ਚਕ੍ਰ ਦੀਨੋ ਕਨ੍ਹਾਈ। ਬਹੀ ਦੈਤ ਕੀ ਨਾਰਿ ਮੈ ਧਾਰਿ ਜਾਈ।
ਗਿਰਿਯੋ ਭੂਮਿ ਕੈ ਭੂਮਿ ਮੈ ਕੋਪਿ ਕੂਟਿਯੋ। ਮਨੋ ਮੇਰੁ ਕੋ ਸਾਤਵੋ ਸ੍ਰਿੰਗ ਟੂਟਿਯੋ। ੨੧।

ਚੌਪਈ

ਹਨਿ ਅਰਿ ਦ੍ਵਾਰਾਵਤੀ ਸਿਧਾਰੇ। ਭਾਤਿ ਭਾਤਿ ਕੇ ਬਜੇ ਨਗਾਰੇ।
ਪਠੇ ਤਰੁਨਿ ਪਖਰਿਯਾ ਹਰਖੇ। ਸੁਰ ਸਭ ਪੁਹਪ ਗਗਨ ਤੇ ਬਰਖੇ। ੨੨।

ਦੋਹਰਾ

ਬਾਹੂ ਛੈ ਬਾਨਾਸ੍ਰ ਕਰਿ ਦੰਤ ਬਕਤ੍ਰਹਿ ਘਾਇ।
ਹਰੀ ਕ੍ਰਿਸ਼ਨੋਦਰਿ ਜੀਤਿ ਸਿਵ ਧੰਨ੍ਯ ਧੰਨ੍ਯ ਜਦੁਰਾਇ। ੨੩। ੧।
ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਿਅਲੀਸਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੪੨। ੨੮੭੨। ਅਫਸ਼੍ਰੀ।

ਦੋਹਰਾ

ਰਾਜ ਮਤੀ ਰਾਨੀ ਰਹੈ ਉਤਰ ਦੇਸ ਅਪਾਰ।
ਗਤਿ ਬਿਧਨੈ ਤਾ ਸੀ ਬਧੁ ਔਰ ਨ ਸਕਿਯੋ ਸਵਾਰਿ। ੧।
ਬਿਭ੍ਰਮ ਦੇਵ ਬਡੋ ਬਲੀ ਤਾ ਕੋ ਰਹੈ ਨਰੇਸ।
ਤਾ ਕੋ ਤ੍ਰਾਸ ਸਮੁੰਦ੍ਰ ਲਗ ਮਨਿਯਤ ਚਾਰੋ ਦੇਸ। ੨।
ਕ੍ਰਿਪਾ ਨਾਥ ਜੋਗੀ ਤਹਾ ਜਾ ਸਮ ਰੂਪ ਨ ਔਰ।
ਲਖਿ ਅਬਲਾ ਭੂ ਪਰ ਗਿਰੈ ਭਈ ਮੂਰਛਨਾ ਠੌਰ। ੩।

ਚੌਪਈ

ਬੋਲਿ ਲਯੋ ਰਾਨੀ ਜੋਗਿਸ ਬਰ। ਕਾਮਕੋਲ ਤਾ ਸੋ ਬਹੁ ਬਿਧਿ ਕਰਿ।
ਪੁਨਿ ਤਾਹੀ ਆਸਨ ਪਹੁਚਾਯੋ। ਰੈਨਿ ਭਈ ਤਬ ਬਹੁਰਿ ਮੰਗਾਯੋ। ੪।

ਦੋਹਰਾ

ਭੂਧਰ ਸਿੰਘ ਤਹਾ ਹੁਤੇ ਅਤਿ ਸੁੰਦਰਿ ਇਕ ਰਾਜ।
ਸਾਜ ਬਾਜ ਭੀਤਰ ਕਿਧੋ ਬਿਸਕਰਮਾ ਤੇ ਬਾਜ। ੫।
ਰਾਜ ਨਿਰਖਿ ਸੁੰਦਰ ਘਨੋ ਰਾਨੀ ਲਿਯੋ ਬੁਲਾਇ।
ਪ੍ਰਥਮ ਭੋਗ ਤਾ ਸੋ ਕਰਿਯੋ ਪੁਨਿ ਯੋ ਕਹਿਯੋ ਬਨਾਇ। ੬।

ਭੁਜੰਗ ਛੰਦ

ਉਧਰ ਦੰਤ ਬਕਤੁ ਹੈ ਅਤੇ ਇਧਰ ਕ੍ਰਿਸ਼ਨ ਸੁਰਮਾ ਹੈ। ਹਠੀਲੇ ਹਟਦੇ ਨਹੀਂ ਹਨ, ਯੁੱਧ ਕਰਨ ਵਿਚ (ਦੋਵੇਂ) ਪ੍ਰਬੀਨ ਹਨ। (ਹੱਥਾਂ ਵਿਚ) ਸ਼ੂਲ ਅਤੇ ਸੈਹਬੀਆਂ ਲੈ ਕੇ ਮਹਾਬੀਰ ਸ਼ੋਭ ਰਹੇ ਹਨ। ਉਨ੍ਹਾਂ ਨੂੰ ਵੇਖ ਕੇ ਦੇਵਤਿਆਂ (ਅਦਿਤ੍ਯ) ਅਤੇ ਦੈਤਾਂ (ਦਿਤ੍ਯ) ਦਾ ਹੰਕਾਰ ਦੂਰ ਹੁੰਦਾ ਹੈ। ੭੦।

ਤਦੇ ਸ੍ਰੀ ਕ੍ਰਿਸ਼ਨ ਨੇ ਚਕ੍ਰ ਛਡ ਦਿੱਤਾ। ਉਸ ਦੀ ਧਾਰ ਦੈਤ ਦੀ ਗਰਦਨ ਉਤੇ ਵਜੀ। ਕ੍ਰੋਧ ਦਾ ਮਾਰਿਆ ਹੋਇਆ ਧਰਤੀ ਉਤੇ ਭਵਾਟਣੀ ਖਾ ਕੇ ਡਿਗ ਪਿਆ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਸੁਮੇਰ ਪਰਬਤ ਦੀ ਸੱਤਵੀਂ ਚੋਟੀ ਡਿਗ ਪਈ ਹੋਵੇ। ੭੧।

ਚੌਪਈ

(ਸ੍ਰੀ ਕ੍ਰਿਸ਼ਨ) ਵੈਰੀ ਨੂੰ ਮਾਰ ਕੇ ਦ੍ਵਾਰਿਕਾ ਚਲੇ ਗਏ। ਭਾਂਤ ਭਾਂਤ ਦੇ ਨਗਾਰੇ ਵਜੇ। ਅਪੰਛਰਾਵਾਂ ('ਤਰੁਨਿ') ਨੇ ਖੁਸ਼ੀ ਨਾਲ ਉਨ੍ਹਾਂ ਲਈ (ਸੁਵਰਗ ਵਿਚ ਆਣ ਵਾਸਤੇ) ਘੋੜੇ ਭੇਜੇ ਅਤੇ ਸਾਰਿਆਂ ਦੇਵਤਿਆਂ ਨੇ ਆਕਾਸ਼ ਤੋਂ ਫੁਲਾਂ ਦੀ ਬਰਖ ਕੀਤੀ। ੭੨।

ਦੋਹਰਾ

ਬਾਣਾਸੁਰ ਦੀਆਂ ਬਾਂਹਵਾਂ ਕਟਣ ਅਤੇ ਦੰਤ ਬਕਤੁ ਨੂੰ ਮਾਰਨ, ਪਤਲੇ ਲਕ ਵਾਲੀ (ਉਥਾ ਨੂੰ) ਹਰਨ ਅਤੇ ਸ਼ਿਵ ਨੂੰ ਜਿਤਣ ਵਾਲੇ ਸ੍ਰੀ ਕ੍ਰਿਸ਼ਨ ਧੰਨ ਹਨ। ੭੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ। ੧੪੨। ੨੮੨੨। ਚਲਦਾ।

ਦੋਹਰਾ

ਉੱਤਰ ਦੇਸ਼ ਵਿਚ ਅਪਾਰ (ਸੁੰਦਰਤਾ ਵਾਲੀ) ਇਕ ਰਾਜ ਮਤੀ ਰਾਣੀ ਰਹਿੰਦੀ ਸੀ। ਵਿਧਾਤਾ ਉਸ ਨੂੰ ਬਣਾ ਕੇ ਫਿਰ ਉਸ ਵਰਗੀ ਕੋਈ ਹੋਰ ਇਸਤਰੀ ਨਹੀਂ ਬਣਾ ਸਕਿਆ। ੧। ਉਸ ਦੇਸ਼ ਦਾ ਰਾਜਾ ਬਿਭੂਮ ਦੇਵ ਸੀ ਜੋ ਬਹੁਤ ਬਲਵਾਨ ਸੀ। ਉਸ ਦੇ ਤ੍ਰਾਸ ਨੂੰ ਸਮੁੰਦਰ ਤਕ ਚੌਹਾਂ ਪਾਸੇ ਮੰਨਿਆ ਜਾਂਦਾ ਸੀ (ਅਰਥਾਤ ਉਸ ਦੀ ਧਾਕ ਬੈਠੀ ਹੋਈ ਸੀ)। ੨। ਉਥੇ ਇਕ ਕ੍ਰਿਪਾ ਨਾਥ ਯੋਗੀ ਰਹਿੰਦਾ ਸੀ ਜਿਸ ਵਰਗਾ ਕਿਸੇ ਹੋਰ ਦਾ ਰੂਪ ਨਹੀਂ ਸੀ। ਉਸ ਨੂੰ ਵੇਖ ਕੇ ਰਾਣੀ ਧਰਤੀ ਉਤੇ ਮੂਰਛਿਤ ਹੋ ਕੇ ਡਿਗ ਪਈ। ੩।

ਚੌਪਈ

ਰਾਣੀ ਨੇ (ਆਪਣੇ ਕੋਲ) ਜੋਗੀ ਨੂੰ ਬੁਲਾ ਲਿਆ। ਉਸ ਨਾਲ ਬਹੁਤ ਵੰਗਾਂ ਨਾਲ ਕਾਮ-ਕ੍ਰੀਤਾ ਕੀਤੀ। ਫਿਰ ਉਸ ਨੂੰ (ਆਪਣੇ) ਥਾਨ ਉਤੇ ਭੇਜ ਦਿੱਤਾ। ਰਾਤ ਪੈਣ ਤੇ ਫਿਰ ਬੁਲਾ ਲਿਆ। ੪।

ਦੋਹਰਾ

ਉਥੇ ਭੂਧਰ ਸਿੰਘ ਨਾਂ ਦਾ ਇਕ ਸੁੰਦਰ ਰਾਜਾ ਸੀ ਜੋ ਸਜ ਧਜ ਵਿਚ ਵਿਸ਼੍ਵਕਰਮਾ ਤੋਂ ਵੀ ਵੱਧ ਸੀ। ੫। ਉਸ ਅਤਿ ਸੁੰਦਰ ਰਾਜੇ ਨੂੰ ਵੇਖ ਕੇ ਰਾਣੀ ਨੇ ਬੁਲਾ ਲਿਆ। ਪਹਿਲਾਂ ਉਸ ਨਾਲ ਭੋਗ ਕੀਤਾ ਅਤੇ ਫਿਰ ਇਸ ਤਰ੍ਹਾਂ ਕਿਹਾ--। ੬।

ਅਤਿਲ

ਸੁਨਿਹੋ ਪ੍ਰੀਤਮ ਰਾਜ ਕਾਜ ਮੁਰ ਕੀਜਿਐ।
 ਕਛੁ ਧਨ ਛੋਰਿ ਭੰਡਾਰ ਹਮਾਰੇ ਲੀਜਿਐ।
 ਖੋਦਿ ਭੂਮਿ ਤਰ ਮੰਡਪ ਏਕ ਬਨਾਇਐ।
 ਹੋ ਮੰਡਪ ਲਖਿਐ ਨ ਜਾਇ ਭੂਮਿ ਲਹਿ ਜਾਇਐ। ੭।

ਤਬ ਤਿਨ ਛੋਰਿ ਭੰਡਾਰ ਅਮਿਤ ਧਨ ਕੇ ਲਿਐ।
 ਖੋਦਿ ਭੂਮਿ ਕੇ ਤਰੇ ਬਨਾਵਤ ਮਟ ਭਐ।
 ਕੈ ਸੋਈ ਸ੍ਯਾਨੇ ਲਖੈ ਨ ਦੇਵਲ ਪਾਇਐ।
 ਹੋ ਔਰ ਭੂਮਿ ਸੀ ਸੋ ਭੂਅ ਚਿਤ ਮੈ ਲ੍ਯਾਇਐ। ੮।

ਚੌਪਈ

ਰਾਜਹਿ ਰਾਨੀ ਰੋਜ ਬੁਲਾਵੈ। ਭਾਤਿ ਭਾਤਿ ਕੇ ਕੇਲ ਕਮਾਵੈ।
 ਅਤਿ ਸਨੇਹ ਤਾ ਸੋ ਉਪਜਾਐ। ਜਨੁਕ ਸਾਤ ਫੇਰਨ ਕੋ ਪਾਐ। ੯।

ਕੇਲ ਕਮਾਇ ਰਾਜ ਜਬ ਜਾਵੈ। ਤਬ ਰਾਨੀ ਜੋਗਿਯਹਿ ਬੁਲਾਵੈ।
 ਚਿਮਟਿ ਚਿਮਟਿ ਤਾ ਸੋ ਰਤਿ ਮਾਨੈ। ਮੂਰਖ ਰਾਵ ਭੇਦ ਨਹਿ ਜਾਨੈ। ੧੦।

ਕਾਮ ਅਧਿਕ ਦਿਨ ਰਾਜ ਸੰਤਾਐ। ਬਿਨੁ ਬੋਲੇ ਰਾਨੀ ਕੇ ਆਐ।
 ਕੇਲ ਕਰਤ ਸੋ ਤ੍ਰਿਯ ਲਖਿ ਪਾਈ। ਤਾ ਕੇ ਕੋਪ ਜਗ੍ਯੋ ਜਿਯ ਆਈ। ੧੧।

ਅਤਿਲ

ਕੇਲ ਕਰਤ ਰਾਨੀ ਤਿਹ ਲਖਿਐ ਬਨਾਇ ਕੈ।
 ਬਾਧਿ ਰਸਰਿਯਨ ਲਿਐ ਸੁ ਦਿਐ ਜਰਾਇ ਕੈ।
 ਕ੍ਰਿਪਾ ਨਾਥ ਕੇ ਸਾਥ ਕਹਿਐ ਯੋ ਜਾਇ ਕਰਿ।
 ਹੋ ਜੋ ਮੈ ਕਹੋ ਚਰਿਤ੍ਰ ਸੁ ਕਰਿਐ ਨਾਥ ਬਰ। ੧੨।

ਚੌਪਈ

ਖਾਨ ਪਾਨ ਆਗੇ ਤਵ ਧਰਿਹੋ। ਮੁੰਦ੍ਰਿਤ ਮਠ ਕੇ ਦ੍ਵਾਰਨਿ ਕਰਿਹੋ।
 ਖੋਦਿ ਭੂਮਿ ਇਕ ਚਰਿਤ੍ਰ ਦਿਖੈਹੋ। ਤਵ ਚਰਨਨ ਤਰ ਰਾਵ ਝੁਕੈਹੋ। ੧੩।

ਯੋ ਕਹਿ ਮੂੰਦਿ ਦੁਆਰਨ ਲਿਐ। ਆਗੇ ਢੇਰ ਭਸਮ ਤਿਹ ਕਿਐ।
 ਆਪੁ ਰਾਵ ਸੋ ਜਾਇ ਜਤਾਐ। ਸੇਵਤ ਸਮੈ ਸੁਪਨ ਮੈ ਪਾਐ। ੧੪।

ਇਕ ਜੋਗੀ ਸੁਪਨੇ ਮੈ ਲਹਿਐ। ਤਿਹ ਮੋ ਸੋ ਐਸੇ ਜਨੁ ਕਹਿਐ।
 ਖੋਦਿ ਭੂਮਿ ਤੁਮ ਮੋਹਿ ਨਿਕਾਰੋ। ਹੈ ਬਡੇ ਪ੍ਰਤਾਪ ਤਿਹਾਰੋ। ੧੫।

ਅਤਿਲ

ਹੇ ਮੇਰੇ ਪ੍ਰੀਤਮ ਰਾਜਨ! ਸੁਣੋ, ਮੇਰਾ (ਇਕ) ਕੰਮ ਕਰੋ। ਕੁਝ ਧਨ ਛੱਡ ਕੇ ਮੇਰਾ ਸਾਰਾ ਖਜ਼ਾਨਾ ਲੈ ਲਵੋ। ਧਰਤੀ ਨੂੰ ਪੁਟ ਕੇ ਹੇਠਾਂ ਇਕ ਮਠ ('ਮੰਡਪ') ਬਣਾਓ। (ਉਹ) ਮਠ (ਉਪਰੋਂ) ਵੇਖਿਆ ਨ ਜਾ ਸਕੇ, ਬਸ ਭੂਮੀ ਦਾ ਹੀ ਪਤਾ ਲਗੇ।੭।

ਫਿਰ ਉਸ ਨੇ (ਕੁਝ) ਭੰਡਾਰ ਛੱਡ ਕੇ ਅਮਿਤ ਧਨ ਨੂੰ ਲੈ ਲਿਆ। ਭੂਮੀ ਨੂੰ ਪੁਟ ਕੇ ਹੇਠਾਂ ਮਠ ਬਣਵਾਇਆ। ਉਸ ਮਠ ਨੂੰ ਕੋਈ ਵੀ ਸਿਆਣਾ ਵੇਖ ਨਹੀਂ ਸਕਦਾ ਸੀ। ਉਹ ਬਾਕੀ ਧਰਤੀ ਵਾਂਗ ਹੀ ਮਨ ਨੂੰ ਲਗਦੀ ਸੀ।੮।

ਚੌਪਈ

(ਉਸ) ਰਾਜੇ ਨੂੰ ਰਾਣੀ ਰੋਜ਼ ਬੁਲਾਉਂਦੀ ਸੀ। (ਉਸ ਨਾਲ) ਭਾਂਤ ਭਾਂਤ ਦੀ ਕੋਲ-ਕ੍ਰੀੜਾ ਕਰਦੀ ਸੀ। ਉਸ ਨੇ ਉਸ ਨਾਲ ਬਹੁਤ ਪ੍ਰੇਮ ਪਾਲ ਲਿਆ ਸੀ, ਮਾਨੋ ਸੱਤ ਫੇਰੇ ਲੈ ਕੇ ਪ੍ਰਾਪਤ ਕੀਤਾ ਹੋਵੇ (ਅਰਥਾਤ: ਵਿਆਹ ਕੀਤਾ ਹੋਵੇ)।੯।

ਜਦ ਰਾਜਾ ਕਾਮ-ਕਲਾ ਕਰ ਕੇ ਚਲਾ ਜਾਂਦਾ ਤਾਂ ਰਾਣੀ ਜੋਗੀ ਨੂੰ ਬੁਲਾ ਲੈਂਦੀ। ਉਸ ਨਾਲ ਲਿਪਟ ਲਿਪਟ ਕੇ ਰਤੀ ਮਨਾਉਂਦੀ। ਪਰ ਮੂਰਖ ਰਾਜਾ ਇਸ ਭੇਦ ਨੂੰ ਨਹੀਂ ਸਮਝ ਸਕਦਾ।੧੦।

ਇਕ ਦਿਨ ਰਾਜੇ (ਭੂਧਰ ਸਿੰਘ) ਨੂੰ ਕਾਮ ਨੇ ਬਹੁਤ ਸਤਾਇਆ ਅਤੇ ਰਾਣੀ ਦੇ ਬਿਨਾ ਬੁਲਾਇਆਂ ਆ ਗਿਆ। (ਉਸ ਨੇ) ਉਸ ਇਸਤਰੀ ਨੂੰ ਕਾਮ ਕਰਦਿਆਂ ਵੇਖ ਲਿਆ। (ਤਾਂ) ਉਸ ਦੇ ਮਨ ਵਿਚ ਬਹੁਤ ਕ੍ਰੋਧ ਪੈਦਾ ਹੋ ਗਿਆ।੧੧।

ਅਤਿਲ

(ਇਧਰ) ਕਾਮ-ਕ੍ਰੀੜਾ ਕਰਦੀ ਰਾਣੀ ਨੇ ਵੀ ਉਸ ਨੂੰ ਵੇਖ ਲਿਆ। ਉਸ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਾੜ ਦਿੱਤਾ। ਫਿਰ ਕ੍ਰਿਪਾ ਨਾਥ (ਜੋਗੀ) ਨੂੰ ਇਸ ਤਰ੍ਹਾਂ ਕਿਹਾ--ਹੇ ਸ਼੍ਰੇਸ਼ਠ ਨਾਥ! ਜੇ ਮੈਂ ਚਰਿਤ੍ਰ ਕਹਾਂ, ਉਹੀ ਤੁਸੀਂ ਕਰੋ।੧੨।

ਚੌਪਈ

(ਮੈਂ) ਖਾਣ ਪੀਣ (ਦੀ ਸਾਮਗ੍ਰੀ) ਤੁਹਾਡੇ ਅਗੇ ਧਰ ਦੇਵਾਂਗੀ ਅਤੇ ਮਠ ਦੇ ਦਰਵਾਜ਼ੇ ਬੰਦ ਕਰ ਦੇਵਾਂਗੀ। ਫਿਰ ਭੂਮੀ ਪੁਟ ਕੇ ਇਕ ਹੋਰ ਚਰਿਤ੍ਰ ਵਿਖਾਵਾਂਗੀ ਅਤੇ ਤੁਹਾਡੇ ਚਰਨਾਂ ਉਤੇ ਰਾਜੇ (ਬਿਕ੍ਰਮ ਸਿੰਘ) ਨੂੰ ਪਾ ਦਿਆਂਗੀ।੧੩।

ਇਹ ਕਹਿ ਕੇ (ਉਸ ਨੇ) ਦਰਵਾਜ਼ਾ ਬੰਦ ਕਰ ਦਿੱਤਾ ਅਤੇ ਉਸ ਅਗੇ ਭਸਮ (ਵਿਭੂਤੀ) ਦਾ ਢੇਰ ਲਗਾ ਦਿੱਤਾ। ਆਪ ਜਾ ਕੇ ਰਾਜੇ ਨੂੰ ਦਸਿਆ ਕਿ ਸੁੱਤੀ ਹੋਈ ਨੇ ਮੈਂ ਸੁਪਨਾ ਵੇਖਿਆ ਹੈ।੧੪।

ਸੁਪਨੇ ਵਿਚ (ਮੈਂ) ਇਕ ਜੋਗੀ ਵੇਖਿਆ ਹੈ। ਉਸ ਨੇ ਮੈਨੂੰ ਇਸ ਤਰ੍ਹਾਂ ਕਿਹਾ ਹੈ-- ਭੂਮੀ ਪੁਟ ਕੇ ਮੈਨੂੰ (ਬਾਹਰ) ਕਢੋ। (ਇਸ ਕਰ ਕੇ) ਤੁਹਾਡਾ ਬਹੁਤ ਪ੍ਰਤਾਪ ਹੋਵੇਗਾ।੧੫।

ਭੂਧਰ ਰਾਜ ਖੋਦਬੋ ਲਾਯੋ। ਮੈ ਤੁਮ ਸੋ ਯੋ ਆਨਿ ਸੁਨਾਯੋ।
ਤੁਮਹੂੰ ਚਲੇ ਸੰਗ ਹੈ ਤਹਾ। ਕਹਾ ਚਰਿਤ੍ਰ ਹੈ ਹੈ ਧੋ ਉਹਾ। ੧੬।

ਯੋ ਕਹਿ ਨ੍ਰਿਪਤਿ ਸੰਗ ਲੈ ਆਈ। ਭੂਅ ਖੋਦਨ ਤ੍ਰਿਯ ਦਯੋ ਲਗਾਈ।
ਮੰਡਪ ਤਹਾ ਏਕ ਜਬ ਲਹਿਯੋ। ਧੰਨ੍ਯ ਧੰਨ੍ਯ ਪਤਿ ਤ੍ਰਿਯ ਸੋ ਕਹਿਯੋ। ੧੭।

ਜੋਗੀ ਨਿਰਖਿ ਸਖੀ ਭਜਿ ਆਈ। ਦੌਰਿ ਨ੍ਰਿਪਤਿ ਚਰਨਨ ਲਪਟਾਈ।
ਕਹਿਯੋ ਸੁ ਜਬ ਖੋਲਤ ਦ੍ਰਿਗ ਭਯੋ। ਤਬ ਹੀ ਰਾਜ ਭਸਮ ਹੈ ਗਯੋ। ੧੮।

ਤਬ ਰਾਨੀ ਯੋ ਬਚਨ ਉਚਾਰੇ। ਸੁਨਹੋ ਰਾਵ ਪ੍ਰਾਨ ਤੇ ਪ੍ਰਯਾਰੇ।
ਮੋ ਕੋ ਜਾਨ ਪ੍ਰਥਮ ਤਹ ਦੀਜੈ। ਬਹੁਰੋ ਆਪੁ ਪਯਾਨੋ ਕੀਜੈ। ੧੯।

ਯੋ ਕਹਿ ਕੈ ਅਬਲਾ ਤਹ ਗਈ। ਤਾ ਸੋ ਕੇਲ ਕਮਾਵਤ ਭਈ।
ਤਾ ਪਾਛੇ ਨ੍ਰਿਪ ਕੋ ਤਹ ਲਯਾਈ। ਜੋਗੀ ਕੀ ਝਾਈ ਦਿਖਰਾਈ। ੨੦।

ਤਬ ਜੋਗੀ ਯੋ ਬਚਨ ਉਚਾਰੇ। ਬਹਤ ਜਾਨੂਵੀ ਅਬਿ ਲਗਿ ਥਾਰੇ।
ਤਾ ਕੋ ਹਮ ਕੋ ਨੀਰ ਦਿਖਰਿਯੈ। ਹਮ ਕੋ ਸੋਕ ਨਿਵਾਰਨ ਕਰਿਯੈ। ੨੧।

ਜਬ ਰਾਜੈ ਐਸੇ ਸੁਨਿ ਪਾਯੋ। ਭਰਿ ਗਾਗਰਿ ਗੰਗਾ ਜਲ ਲਯਾਯੋ।
ਆਇ ਸੁ ਨੀਰ ਬਿਲੋਕਿਯੋ ਜਬ ਹੀ। ਐਸੇ ਬਚਨ ਉਚਾਰੇ ਤਬ ਹੀ। ੨੨।

ਨਿਜੁ ਤੂੰਬਾ ਤੇ ਦੂਧ ਦਿਖਾਯੋ। ਗੰਗੋਦਕ ਤਹਿ ਕੋ ਠਹਰਾਯੋ।
ਕਹਿਯੋ ਜਾਨੂਵੀ ਕੋ ਕਾ ਭਯੋ। ਤਬ ਪੈ ਥੋ ਅਬ ਜਲ ਹੈ ਗਯੋ। ੨੩।

ਦੋਹਰਾ

ਸਤਿਜੁਗ ਕੇ ਜੁਗ ਮੈ ਹਮੇ ਯਾ ਮੈ ਕਿਯੋ ਨਿਵਾਸ।
ਅਬ ਬਰਤਤ ਜੁਗ ਕੌਨ ਸੋ ਸੋ ਤੁਮ ਕਹਹੁ ਪ੍ਰਕਾਸ। ੨੪।

ਚੌਪਈ

ਸਤਿਜੁਗ ਬੀਤੇ ਤ੍ਰੇਤਾ ਭਯੋ। ਤਾ ਪਾਛੇ ਦ੍ਵਾਪਰ ਬਰਤਯੋ।
ਤਬ ਤੇ ਸੁਨੁ ਕਲਜੁਗ ਅਬ ਆਯੋ। ਸੁ ਤੁਹਿ ਕਹ ਹਮ ਪ੍ਰਗਟ ਸੁਨਾਯੋ। ੨੫।

ਕਲਜੁਗ ਨਾਮ ਜਬੈ ਸੁਨਿ ਲਯੋ। ਹਾਹਾ ਸਬਦ ਉਚਾਰਤ ਭਯੋ।
ਤਿਹਿ ਮੁਹਿ ਬਾਤ ਲਗਨ ਨਹਿ ਦੀਜੈ। ਬਹੁਰੋ ਮੂੰਦਿ ਦੁਆਰਨ ਲੀਜੈ। ੨੬।

ਰਾਨੀ ਬਾਚ

ਮੈ ਸੇਵਾ ਤੁਮਰੀ ਪ੍ਰਭੁ ਕਰਿਹੋ। ਏਕ ਪਾਇ ਠਾਢੀ ਜਲ ਭਰਿਹੋ।
ਮੂੰਦਿਨ ਦ੍ਵਾਰਨ ਕੋ ਕ੍ਯੋ ਲੀਜੈ। ਹਮਰ ਪਰ ਨਾਥ ਅਨੁਗ੍ਰਹੁ ਕੀਜੈ। ੨੭।

ਭੂਧਰ ਰਾਜੇ ਨੂੰ ਵੀ ਪੁਟਣ ਲਈ ਲਗਾਇਆ ਹੋਇਆ ਹੈ। ਮੈਂ (ਇਹ ਵੇਖ ਕੇ) ਤੁਹਾਨੂੰ ਆ ਕੇ ਦਸਿਆ ਹੈ। ਤੁਸੀਂ ਮੇਰੇ ਨਾਲ ਉਥੇ ਚਲੋ (ਅਤੇ ਵੇਖੋ) ਉਥੇ ਕੀ ਵਾਪਰ ਰਿਹਾ ਹੈ। ੧੬।

ਇਸ ਤਰ੍ਹਾਂ ਕਹਿ ਕੇ (ਉਹ) ਰਾਜੇ ਨੂੰ ਨਾਲ ਲੈ ਆਈ ਅਤੇ ਇਸਤਰੀਆਂ (ਗੋਲੀਆਂ) ਨੂੰ ਧਰਤੀ ਪੁਟਣ ਤੇ ਲਗਾ ਦਿੱਤਾ। ਜਦ ਉਥੇ (ਰਾਜੇ ਨੇ) ਇਕ ਮਠ ਵੇਖਿਆ ਤਾਂ ਪਤੀ ਨੇ ਇਸਤਰੀ ਨੂੰ ਧੰਨ ਧੰਨ ਕਿਹਾ। ੧੭।

ਜੋਗੀ ਨੂੰ ਵੇਖ ਕੇ (ਇਕ) ਸਖੀ ਭਜ ਕੇ ਆਈ ਅਤੇ ਰਾਜੇ ਦੇ ਚਰਨਾਂ ਨਾਲ ਲਿਪਟ ਗਈ। ਕਹਿਣ ਲਗੀ ਕਿ ਜਦ (ਜੋਗੀ ਨੇ) ਅੱਖਾਂ ਖੋਲ੍ਹੀਆਂ ਤਾਂ ਉਦੋਂ ਹੀ ਰਾਜਾ (ਭੂਧਰ) ਭਸਮ ਹੋ ਗਿਆ। ੧੮।

ਤਦ ਰਾਣੀ ਨੇ ਇਸ ਤਰ੍ਹਾਂ ਕਿਹਾ--‘ਹੇ ਮੇਰੇ ਪ੍ਰਾਣਾਂ ਤੋਂ ਪਿਆਰੇ ਰਾਜਨ! ਸੁਣੋ, ਉਥੇ (ਤੁਸੀਂ) ਮੈਨੂੰ ਪਹਿਲਾਂ ਜਾਣ ਦਿਓ। ਮਗਰੋਂ ਤੁਸੀਂ ਆਪ ਆਉਣਾ। ੧੯।

ਇਹ ਕਹਿ ਕੇ ਰਾਣੀ ਉਥੇ ਗਈ ਅਤੇ ਉਸ (ਜੋਗੀ) ਨਾਲ ਕਾਮ-ਕ੍ਰੀੜਾ ਕੀਤੀ। ਉਸ ਪਿਛੋਂ ਰਾਜੇ ਨੂੰ ਉਥੇ ਲਿਆਈ ਅਤੇ ਜੋਗੀ ਦੀ ਪਰਛਾਈ ਵਿਖਾਈ। ੨੦।

ਤਦ ਜੋਗੀ ਨੇ ਇਸ ਤਰ੍ਹਾਂ ਕਿਹਾ--ਤੁਹਾਡੇ ਨੇੜੇ ਹੁਣ ਗੰਗਾ ਵਗਦੀ ਹੈ। ਉਸ ਦਾ ਮੈਨੂੰ ਜਲ ਵਿਖਾਓ ਅਤੇ ਮੇਰਾ ਦੁਖ ਦੂਰ ਕਰੋ। ੨੧।

ਜਦ ਰਾਜੇ ਨੇ ਇਸ ਤਰ੍ਹਾਂ ਸੁਣਿਆ ਤਾਂ ਗੰਗਾ-ਜਲ ਦੀ ਗਾਗਰ ਭਰ ਲਿਆਇਆ। ਲਿਆਉਂਦੇ ਹੋਏ ਜਲ ਨੂੰ ਜਦ (ਜੋਗੀ ਨੇ) ਵੇਖਿਆ, ਤਦ ਇਸ ਤਰ੍ਹਾਂ ਬਚਨ ਕੀਤਾ। ੨੨।

ਆਪਣੇ ਤੂੰਬੇ (ਵਿਚ ਪਿਆ) ਦੁੱਧ (ਜੋਗੀ ਨੇ) ਵਿਖਾਇਆ ਅਤੇ ਉਸ ਨੂੰ ਗੰਗਾ-ਜਲ ਦਸਿਆ। (ਫਿਰ) ਕਹਿਣ ਲਗਾ (ਪਤਾ ਨਹੀਂ) ਗੰਗਾ ਨੂੰ ਕੀ ਹੋ ਗਿਆ ਹੈ। ਪਹਿਲਾਂ ਇਹ ਦੁੱਧ (‘ਪੈ’) ਸੀ, ਹੁਣ ਪਾਣੀ ਹੋ ਗਿਆ ਹੈ। ੨੩।

ਦੌਹਰਾ

ਮੈਂ ਸਤਿਯੁਗ ਵਿਚ ਇਥੇ ਨਿਵਾਸ ਕੀਤਾ ਸੀ। ਤੁਸੀਂ ਮੈਨੂੰ ਦਸੋ ਕਿ ਹੁਣ ਕਿਹੜਾ ਯੁਗ ਚਲ ਰਿਹਾ ਹੈ। ੨੪।

ਚੌਪਈ

(ਉਸ ਨੂੰ ਦਸਿਆ ਗਿਆ ਕਿ) ਸਤਿਯੁਗ ਬੀਤਣ ਤੋਂ ਬਾਦ ਤ੍ਰੇਤਾ ਗੁਜਰਿਆ ਅਤੇ ਉਸ ਪਿਛੋਂ ਦ੍ਵਾਪਰ ਵੀ ਵਰਤ ਗਿਆ। ਤਦ ਤੋਂ ਸੁਣਿਆ ਹੈ, ਹੁਣ ਕਲਿਯੁਗ ਆ ਗਿਆ ਹੈ। ਇਹ ਅਸੀਂ ਸਪਸ਼ਟ ਰੂਪ ਵਿਚ ਤੁਹਾਨੂੰ ਦਸ ਦਿੱਤਾ ਹੈ। ੨੫।

ਜਦ (ਜੋਗੀ ਨੇ) ਕਲਿਯੁਗ ਦਾ ਨਾਂ ਸੁਣਿਆ ਤਾਂ ‘ਹਾਇ ਹਾਇ’ ਸ਼ਬਦ ਬੋਲਣ ਲਗਿਆ। ਉਸ ਦੀ ਮੈਨੂੰ ਹਵਾ (‘ਬਾਤ’) ਨ ਲਗਣ ਦਿਓ ਅਤੇ ਦਰਵਾਜ਼ੇ ਨੂੰ ਦੋਬਾਰਾ ਬੰਦ ਕਰ ਲਓ। ੨੬।

ਰਾਣੀ ਨੇ ਕਿਹਾ]

ਹੇ ਪ੍ਰਭੂ! ਮੈਂ ਤੁਹਾਡੀ ਸੇਵਾ ਕਰਾਂਗੀ। ਇਕ ਪੈਰ ਉਤੇ ਖੜੋ ਕੇ (ਤੁਹਾਡੇ ਲਈ) ਪਾਣੀ ਭਰਾਂਗੀ। ਪਰ ਦਰਵਾਜ਼ੇ ਨੂੰ ਕਿਉਂ ਬੰਦ ਕਰਦੇ ਹੋ। ਹੇ ਨਾਥ! ਸਾਡੇ ਉਤੇ ਕ੍ਰਿਪਾ ਕਰੋ। ੨੭।

ਪੁਨਿ ਰਾਜੈ ਯੋ ਬਚਨ ਉਚਾਰੋ। ਕ੍ਰਿਪਾ ਕਰਹੁ ਮੈ ਦਾਸ ਤਿਹਾਰੋ।
ਯਹ ਰਾਨੀ ਸੇਵਾ ਕਹ ਲੀਜੈ। ਮੋ ਪਰ ਨਾਥ ਅਨੁਗ੍ਰਹ ਕੀਜੈ। ੨੮।

ਦੋਹਰਾ

ਸੇਵਾ ਕਹ ਰਾਨੀ ਦਈ ਯੋ ਰਾਜੈ ਸੁਖ ਪਾਇ।
ਦੁਰਨ ਮੂੰਦਿਨ ਨ ਦਯੋ ਰਹਿਯੋ ਚਰਨ ਲਪਟਾਇ। ੨੯।
ਮੂਤ ਰਾਵ ਪ੍ਰਫੁਲਿਤ ਭਯੋ ਸਕਿਯੋ ਨ ਛਲ ਕਛੁ ਪਾਇ।
ਸੇਵਾ ਕੋ ਰਾਨੀ ਦਈ ਤਾਹਿ ਸਿਧ ਠਹਰਾਇ। ੩੦।
ਰਾਜ ਮਾਰਿ ਰਾਜਾ ਛਲਿਯੋ ਰਤਿ ਜੋਗੀ ਸੋ ਕੀਨ।
ਅਤਭੁਤ ਚਰਿਤ੍ਰ ਤ੍ਰਿਯਾਨ ਕੋ ਸਕਤ ਨ ਕੋਊ ਚੀਨ। ੩੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਰੂਪ ਸੰਬਾਦੇ ਇਕ ਸੋ ਤੈਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੪੩। ੨੯੦੩। ਅਫਸ੍ਰੀ।

ਚੌਪਈ

ਬੀਕਾਨੇਰ ਰਾਵ ਇਕ ਭਾਰੋ। ਤੀਨ ਭਵਨ ਭੀਤਰ ਉਜਿਯਾਰੋ।
ਵਤੀ ਸਿੰਗਾਰ ਰਾਵ ਕੀ ਰਾਨੀ। ਸੁੰਦਰਿ ਭਵਨ ਚੈਦਹੂੰ ਜਾਨੀ। ੧।

ਅਤਿਲ

ਤਹਾ ਰਾਇ ਮਹਤਾਬ ਸੁਦਾਗਰ ਆਇਯੋ।
ਲਖਿ ਰਾਨੀ ਕੋ ਰੂਪ ਹਿਯੋ ਲਲਚਾਇਯੋ।
ਭੋਜਿ ਸਹਚਰੀ ਤਿਹ ਗ੍ਰਿਹ ਲਯੋ ਬੁਲਾਇ ਕੈ।
ਹੋ ਮਨ ਮਾਨਤ ਰਤਿ ਕਰੀ ਅਧਿਕ ਸੁਖ ਪਾਇ ਕੈ। ੨।

ਚੌਪਈ

ਨਿਤਪ੍ਰਤਿ ਰਾਨੀ ਤਾਹਿ ਬੁਲਾਵੈ। ਭਾਤਿ ਭਾਤਿ ਸੋ ਭੋਗ ਕਮਾਵੈ।
ਜਾਨਤ ਰੈਨਿ ਅੰਤ ਜਬ ਆਈ। ਤਾਹਿ ਦੇਤ ਨਿਜੁ ਧਾਮ ਪਠਾਈ। ੩।

ਅਤਿਲ

ਚੁਨਿ ਚੁਨਿ ਭਲੀ ਮਤਾਹ ਸੁਦਾਗਰ ਲਯਾਵਈ।
ਰਾਨੀ ਤਾ ਕੋ ਪਾਇ ਘਨੋ ਸੁਖ ਪਾਵਈ।
ਅਤਿ ਧਨ ਛੋਰਿ ਭੰਡਾਰ ਦੇਤ ਤਹਿ ਨਿਤਪ੍ਰਤਿ।
ਹੋ ਬਸ੍ਯੋ ਰਹਤ ਅਬਲਾ ਕੇ ਪ੍ਰੀਤਮ ਨਿਤ੍ਰ ਚਿਤ। ੪।

ਚੌਪਈ

ਮੂਰਖ ਰਾਵ ਜਬੈ ਸੁਨਿ ਪਾਈ। ਭਾਤਿ ਭਾਤਿ ਰਾਨੀ ਡਰ ਪਾਈ।
ਯਾ ਤ੍ਰਿਯ ਕੋ ਅਬ ਹੀ ਹਨਿ ਦੈਹੋ। ਖੋਦਿ ਭੂਮਿ ਕੇ ਬਿਖੈ ਗਡੈਹੋ। ੫।

ਫਿਰ ਰਾਜੇ ਨੇ ਇਸ ਤਰ੍ਹਾਂ ਕਿਹਾ[] ਹੇ ਨਾਥ! ਕ੍ਰਿਪਾ ਕਰੋ, ਮੈਂ ਤੁਹਾਡਾ ਦਾਸ ਹਾਂ। (ਮੇਰੀ) ਇਹ ਰਾਣੀ ਸੇਵਾ ਲਈ ਪ੍ਰਵਾਨ ਕਰੇ। ਮੇਰੇ ਉਤੇ ਮਿਹਰ ਦੀ ਦ੍ਰਿਸ਼ਟੀ ਕਰੋ।੨੮।

ਦੋਹਰਾ

ਰਾਜੇ ਨੇ ਸੁਖ ਪੂਰਵਕ ਰਾਣੀ ਸੇਵਾ ਲਈ ਦੇ ਦਿੱਤੀ। ਦਰਵਾਜ਼ੇ ਨੂੰ ਬੰਦ ਨ ਹੋਣ ਦਿੱਤਾ ਅਤੇ ਚਰਨਾਂ ਨਾਲ ਲਿਪਟ ਗਿਆ।੨੯।

ਮੂਰਖ ਰਾਜਾ ਖੁਸ਼ ਹੋ ਗਿਆ ਪਰ ਛਲ ਨੂੰ ਕੁਝ ਨ ਸਮਝ ਸਕਿਆ। ਉਸ ਨੂੰ ਸਿੱਧ (ਜੋਗੀ) ਸਮਝ ਕੇ ਸੇਵਾ ਲਈ ਰਾਣੀ ਦੇ ਦਿੱਤੀ।੩੦।

ਰਾਜੇ (ਭੂਧਰ ਸਿੰਘ) ਨੂੰ ਮਾਰ ਕੇ ਰਾਜੇ (ਬਿਭੂਸ਼ ਦੇਵ) ਨੂੰ ਛਲਿਆ ਅਤੇ ਜੋਗੀ ਨਾਲ ਰਤੀ-ਕ੍ਰੀੜਾ ਕੀਤੀ। ਇਸਤਰੀਆਂ ਦੇ ਅਜੀਬ ਚਰਿਤ੍ਰ ਹਨ, ਉਨ੍ਹਾਂ ਨੂੰ ਕੋਈ ਸਮਝ ਨਹੀਂ ਸਕਦਾ।੩੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜੀਆਂ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੪੩। ੨੯/੩। ਚਲਦਾ।

ਚੌਪਈ

ਬੀਕਾਨੇਰ ਵਿਚ ਇਕ ਵੱਡਾ ਰਾਜਾ ਸੀ, (ਜਿਸ ਦਾ) ਯਸ਼ ਤਿੰਨਾਂ ਲੋਕਾਂ ਵਿਚ ਪਸਰਿਆ ਹੋਇਆ ਸੀ। (ਉਸ) ਰਾਜੇ ਦੀ ਸ਼ਿੰਗਾਰ ਵਤੀ ਨਾਂ ਦੀ ਰਾਣੀ ਸੀ, ਜਿਸ ਨੂੰ ਚੌਦਾਂ ਲੋਕਾਂ ਵਿਚ ਸੁੰਦਰ ਜਾਣਿਆ ਜਾਂਦਾ ਸੀ।੧।

ਅੰਤਲ

ਉਥੇ ਮਹਤਾਬ ਰਾਇ ਨਾਂ ਦਾ ਸੌਦਾਗਰ ਆਇਆ। (ਉਸ ਦੇ) ਰੂਪ ਨੂੰ ਵੇਖ ਕੇ ਰਾਣੀ ਦਾ ਮਨ ਲਲਚਾਇਆ (ਅਰਥਾਤ--ਮੋਹਿਤ ਹੋ ਗਈ)। (ਰਾਣੀ ਨੇ) ਇਕ ਦਾਸੀ ਭੇਜ ਕੇ ਉਸ ਨੂੰ ਘਰ ਬੁਲਾ ਲਿਆ। (ਉਸ ਨਾਲ) ਸੁਖ ਪੂਰਵਕ ਮਨ ਇਛਿਤ ਰਤੀ-ਕ੍ਰੀੜਾ ਕੀਤੀ।੨।

ਚੌਪਈ

ਰਾਣੀ ਉਸ ਨੂੰ ਹਰ ਰੋਜ਼ ਬੁਲਾਉਂਦੀ ਅਤੇ (ਉਸ ਨਾਲ) ਭਾਂਤ ਭਾਂਤ ਦੇ ਭੋਗ ਕਰਦੀ। ਜਦੋਂ ਵੇਖਦੀ ਕਿ ਰਾਤ ਖਤਮ ਹੋਣ ਵਾਲੀ ਹੈ, ਤਾਂ ਉਸ ਨੂੰ ਆਪਣੇ ਘਰ ਭੇਜ ਦਿੰਦੀ।੩।

ਅੰਤਲ

(ਉਹ) ਸੌਦਾਗਰ ਚੰਗੀ ਤਰ੍ਹਾਂ ਚੁਣ ਚੁਣ ਕੇ ਵਪਾਰ ਦਾ ਸਾਮਾਨ ('ਮਤਾਹ') ਲਿਆਉਂਦਾ। ਉਸ ਨੂੰ ਪ੍ਰਾਪਤ ਕਰ ਕੇ ਰਾਣੀ ਬਹੁਤ ਸੁਖ ਪ੍ਰਾਪਤ ਕਰਦੀ। (ਰਾਣੀ ਵੀ) ਸੌਦਾਗਰ ਨੂੰ ਖਜ਼ਾਨਾ ਖੋਲ੍ਹ ਕੇ ਰੋਜ਼ ਬਹੁਤ ਧਨ ਦਿੰਦੀ। (ਉਹ) ਪ੍ਰੀਤਮ ਸਦਾ ਉਸ ਇਸਤਰੀ ਦੇ ਚਿਤ ਵਿਚ ਵਸਿਆ ਰਹਿੰਦਾ।੪।

ਚੌਪਈ

ਜਦੋਂ ਰਾਜੇ ਨੇ (ਇਹ) ਗੱਲ ਸੁਣ ਲਈ, ਤਾਂ ਰਾਣੀ ਕਈ ਤਰ੍ਹਾਂ ਨਾਲ ਡਰ ਗਈ। (ਰਾਜਾ ਸੋਚਦਾ ਕਿ) ਇਸ ਇਸਤਰੀ ਨੂੰ ਹੁਣੇ ਮਾਰਦਾ ਹਾਂ ਅਤੇ ਧਰਤੀ ਪੁਟ ਕੇ ਵਿਚ ਦਬਾਉਂਦਾ ਹਾਂ।੫।

ਜਬ ਰਾਨੀ ਐਸੇ ਸੁਨਿ ਪਾਯੋ। ਤੋਨ ਜਾਰ ਕੇ ਬੋਲਿ ਪਠਾਯੋ।
ਤਾ ਕੇ ਕਹਿਯੋ ਸੰਗ ਮੁਹਿ ਲੀਜੈ। ਅਪਨੇ ਦੇਸ ਪਯਾਨੋ ਕੀਜੈ। ੬।
ਮੰਦਿਰ ਏਕ ਉਜਾਰਿ ਬਨਾਯੋ। ਦੋ ਦ੍ਵਾਰਨ ਤਾ ਮੈ ਰਖਵਾਯੋ।
ਹਮ ਖੋਜਤ ਇਹ ਮਗ ਜੋ ਐਹੈ। ਦੂਜੇ ਦ੍ਵਾਰ ਨਿਕਸਿ ਹਮ ਜੈਹੈ। ੭।

ਅਤਿਲ

ਏਕ ਸਾਂਢਨੀ ਨ੍ਰਿਪ ਕੀ ਲਈ ਮੰਗਾਇ ਕੈ।
ਤਾ ਪਰ ਭਏ ਸ੍ਵਾਰ ਦੋਊ ਸੁਖ ਪਾਇ ਕੈ।
ਤੋਨ ਮਹਲ ਕੇ ਭੀਤਰ ਪਹੁਚੇ ਆਇ ਕਰਿ।
ਹੋ ਭਾਤਿ ਭਾਤਿ ਕੇ ਕੋਲ ਕਰੇ ਸੁਖ ਪਾਇ ਕਰਿ। ੮।

ਸੁਨਿ ਰਾਜਾ ਤ੍ਰਿਯ ਭਜੀ ਚੜ੍ਹਯੋ ਰਿਸਿ ਖਾਇ ਕੈ।
ਸਾਥੀ ਲੀਨੇ ਸੰਗ ਨ ਕੋਊ ਬੁਲਾਇ ਕੈ।
ਲੈ ਪਾਇਨ ਕੇ ਖੋਜ ਪਹੁਚਿਯੋ ਆਇ ਕਰਿ।
ਹੋ ਵਾ ਮੰਦਿਰ ਕੇ ਮਾਝ ਧਸ੍ਯੋ ਕੁਰਰਾਇ ਕਰਿ। ੯।

ਦੋਹਰਾ

ਥਕਿ ਸਾਂਢਿਨ ਤਿਨਕੀ ਗਈ ਤਹਾ ਜੁ ਪਹੁਚੇ ਜਾਇ।
ਅਥਕ ਊਟਨੀ ਰਾਵ ਚੜ੍ਹਿ ਤਹਾ ਪਹੁਚਿਯੋ ਆਇ। ੧੦।
ਉਤਰ ਸਾਂਢਿ ਤੇ ਰਾਵ ਤਬ ਤਹਾ ਚੜ੍ਹਯੋ ਰਿਸਿ ਖਾਇ।
ਇਨ ਦੁਹੂਅਨ ਗਹਿ ਜਮ ਸਦਨ ਦੈਹੋ ਅਬੈ ਪਠਾਇ। ੧੧।

ਚੌਪਈ

ਇਹ ਮਾਰਗ ਜਬ ਨ੍ਰਿਪ ਚੜ੍ਹਿ ਗਏ। ਦੁਤਿਯ ਮਾਰਗੁ ਉਤਰਤ ਤੇ ਭਏ।
ਅਥਕ ਸਾਂਢਨੀ ਪਰ ਚੜ੍ਹਿ ਬੈਠੈ। ਰਾਨੀ ਸਹਿਤ ਸੁ ਜਾਰ ਇਕੈਠੈ। ੧੨।

ਅਤਿਲ

ਅਥਕ ਸਾਂਢਿ ਚੜ੍ਹਿ ਬੈਠੈ ਦਈ ਧਵਾਇ ਕੈ।
ਪਵਨ ਬੇਗਿ ਜੁਯੋ ਚਲੀ ਮਿਲੈ ਕੋ ਜਾਇ ਕੈ।
ਉਤਰਿ ਰਾਵ ਕਾ ਦੇਖੇ ਦਿਸਟਿ ਪਸਾਰਿ ਕੈ।
ਹੋ ਉਤਿਮ ਸਾਂਢਿਨ ਹਰੀ ਮਤ ਮਹਿ ਮਾਰਿ ਕੈ। ੧੩।

ਚੌਪਈ

ਤਬ ਰਾਜਾ ਪ੍ਰਯਾਦੋ ਰਹਿ ਗਯੋ। ਪਹੁਚਤ ਤਿਨੈ ਨ ਕ੍ਯੋਹੂੰ ਭਯੋ।
ਛਲ ਬਲ ਸਭ ਅਪਨੇ ਕਰਿ ਹਾਰਿਯੋ। ਲੈ ਰਾਨੀ ਗ੍ਰਿਹ ਜਾਰ ਪਧਾਰਿਯੋ। ੧੪।

ਜਦ ਰਾਣੀ ਨੇ ਇਸ ਤਰ੍ਹਾਂ ਸੁਣਿਆ, ਤਾਂ ਉਸ ਯਾਰ ਨੂੰ ਬੁਲਾ ਲਿਆ। ਉਸ ਨੂੰ ਕਿਹਾ ਕਿ ਮੈਨੂੰ ਨਾਲ ਲੈ ਕੇ ਆਪਣੇ ਦੇਸ਼ ਵਲ ਚਲ ਪਵੇ।੬।

ਉਨ੍ਹਾਂ ਨੇ ਉਜਾੜ ਵਿਚ ਇਕ ਘਰ ਬਣਵਾਇਆ। ਉਸ ਵਿਚ ਦੋ ਦਰਵਾਜ਼ੇ ਰਖਵਾਏ। ਸਾਨੂੰ ਲਭਦਿਆਂ (ਜੋ ਰਾਜਾ) ਇਸ ਰਸਤੇ ਰਾਹੀਂ ਆ ਜਾਏ (ਤਾਂ) ਅਸੀਂ ਦੂਜੇ ਦਰਵਾਜ਼ੇ ਰਾਹੀਂ ਨਿਕਲ ਜਾਈਏ।੭।

ਅੰਤਲ

(ਉਨ੍ਹਾਂ ਨੇ) ਰਾਜੇ ਦੀ ਇਕ ਸਾਂਢਨੀ ਮੰਗਵਾ ਲਈ। ਉਸ ਉਤੇ ਦੋਵੇਂ ਸੁਖ ਪੂਰਵਕ ਸਵਾਰ ਹੋ ਗਏ। ਉਸ ਮਹੱਲ ਵਿਚ ਉਹ ਆਣ ਪਹੁੰਚੇ ਅਤੇ ਸੁਖ ਨਾਲ ਭਾਂਤ ਭਾਂਤ ਦੀ ਕੋਲ-ਕ੍ਰੀੜਾ ਕਰਨ ਲਗੇ।੮।

ਜਦੋਂ ਰਾਜੇ ਨੇ ਇਸਤਰੀ ਦੇ ਭਜ ਜਾਣ ਦੀ (ਗੱਲ) ਸੁਣੀ ਤਾਂ ਕ੍ਰੋਧਿਤ ਹੋ ਕੇ ਤੁਰ ਪਿਆ। ਕੋਈ ਸਾਥੀ ਵੀ ਬੁਲਾ ਕੇ ਨਾਲ ਨ ਲਿਆ। ਪੈਰਾਂ ਦੀ ਟੋਹ ਲੈ ਕੇ ਆ ਪਹੁੰਚਿਆ ਅਤੇ ਬੁੜਬੁੜਾਉਂਦਾ ਹੋਇਆ ਉਸ ਮਹੱਲ ਵਿਚ ਦਾਖਲ ਹੋਇਆ।੯।

ਦੌਹਰਾ

ਉਨ੍ਹਾਂ (ਰਾਣੀ ਅਤੇ ਸੌਦਾਗਰ) ਵਾਲੀ ਸਾਂਢਨੀ ਉਥੇ ਬਕ ਕੇ ਜਾ ਪਹੁੰਚੀ। ਪਰ ਰਾਜਾ ਅਣਬਕ ਸਾਂਢਨੀ ਉਤੇ ਚੜ੍ਹ ਕੇ ਉਥੇ ਆ ਪਹੁੰਚਿਆ।੧੦। ਸਾਂਢਨੀ ਤੋਂ ਉਤਰ ਕੇ ਰਾਜਾ ਰੋਹ ਭਰਿਆ ਉਥੇ ਜਾ ਚੜ੍ਹਿਆ (ਅਤੇ ਮਨ ਵਿਚ ਸੋਚਣ ਲਗਾ) ਕਿ ਇਨ੍ਹਾਂ ਦੋਹਾਂ ਨੂੰ ਫੜ ਕੇ ਹੁਣੇ ਯਮ-ਲੋਕ ਪਹੁੰਚਾਂਦਾ ਹਾਂ।੧੧।

ਚੌਪਈ

ਇਸ ਰਸਤੇ ਤੋਂ ਜਦੋਂ ਰਾਜਾ ਚੜ੍ਹ ਕੇ ਆਇਆ, (ਤਾਂ) ਉਹ ਦੂਜੇ ਰਸਤੇ ਤੋਂ ਉਤਰ ਗਏ। ਉਹ (ਰਾਜੇ ਵਾਲੀ) ਅਣਬਕ ਸਾਂਢਨੀ ਉਤੇ ਰਾਣੀ ਅਤੇ ਯਾਰ ਇਕੱਠੇ ਸਵਾਰ ਹੋ ਗਏ।੧੨।

ਅੰਤਲ

ਅਣਬਕ ਸਾਂਢਨੀ ਉਤੇ ਬੈਠ ਕੇ (ਉਸ ਨੂੰ) ਭਜਾ ਦਿੱਤਾ। (ਉਹ) ਪੌਣ ਦੇ ਵੇਗ ਨਾਲ ਚਲੀ, ਭਲਾ ਉਸ ਨੂੰ ਕੌਣ ਮਿਲ ਸਕਦਾ ਸੀ। ਰਾਜਾ ਮਹੱਲ ਤੋਂ ਉਤਰ ਕੇ ਅੱਖਾਂ ਪਸਾਰ ਕੇ ਕੀ ਵੇਖਦਾ ਹੈ ਕਿ ਮੈਨੂੰ ਮੂਰਖ ਬਣਾ ਕੇ ਉਹ ਉੱਤਮ ਸਾਂਢਨੀ ਲੈ ਗਏ ਹਨ।੧੩।

ਚੌਪਈ

ਤਦ ਰਾਜਾ (ਇਕ ਪ੍ਰਕਾਰ ਨਾਲ) ਪੈਦਲ ਰਹਿ ਗਿਆ। ਉਨ੍ਹਾਂ ਤਕ ਕਿਸੇ ਤਰ੍ਹਾਂ ਵੀ ਪਹੁੰਚ ਨਹੀਂ ਸਕਿਆ। ਉਹ ਆਪਣਾ ਸਾਰਾ ਛਲ ਬਲ ਕਰ ਕੇ ਹਾਰ ਗਿਆ। (ਉਹ) ਯਾਰ ਰਾਣੀ ਨੂੰ ਲੈ ਕੇ (ਆਪਣੇ) ਘਰ ਜਾ ਪਹੁੰਚਿਆ।੧੪।

ਅਤਿਲ

ਦੁਹੂੰ ਹਾਥ ਨਿਜੁ ਮੂੰਡ ਛਾਰ ਡਾਰਤ ਭਯੋ।
 ਜਨੁਕ ਰਾਹ ਮੈ ਲੂਟਿ ਕਿਨੂ ਤਾ ਕੋ ਲਯੋ।
 ਗਿਰਿਯੋ ਭੂਮਿ ਕੈ ਭੂਮਿ ਅਧਿਕ ਮੁਰਝਾਇ ਕੈ।
 ਹੋ ਭੂਬਿ ਨਦੀ ਮਹਿ ਮਰਿਯੋ ਅਧਿਕ ਬਿਖ ਖਾਇ ਕੈ। ੧੫।

ਲੈ ਰਾਨੀ ਕੋ ਜਾਰ ਜਬੈ ਗ੍ਰਿਹ ਆਇਯੋ।
 ਭਾਤਿ ਭਾਤਿ ਸੋ ਦਰਬੁ ਦਿਜਾਨੁ ਲੁਟਾਇਯੋ।
 ਜੋ ਐਸੀ ਅਬਲਾ ਕੋ ਛਲ ਸੋ ਪਾਇਯੋ।
 ਹੋ ਬਿਨੁ ਦਾਮਨ ਤਿਹ ਦਏ ਹਾਥ ਬਿਕਿ ਜਾਇਯੋ। ੧੬।

ਛਲ ਅਬਲਾ ਛੈਲਨ ਕੋ ਕਛੂ ਨ ਜਾਨਿਯੋ।
 ਲਹਿਯੋ ਨ ਜਾ ਕੋ ਜਾਇ ਸੁ ਕੈਸ ਬਖਾਇਨੈ।
 ਜੁ ਕਛੂ ਛਿਦ੍ਰ ਇਨ ਕੋ ਛਲ ਕੋ ਲਖਿ ਪਾਇਯੋ।
 ਹੋ ਸਮੁਝਿ ਚਿਤ ਚੁਪ ਰਹੋ ਨ ਕਿਸੂ ਬਤਾਇਯੋ। ੧੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਤਾਲੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੪੪। ੨੯੨੦। ਅਫਸ਼ੁੰ।

ਦੋਹਰਾ

ਸਹਿਰ ਸਿਪਾਹਾ ਕੈ ਬਿਖੈ ਭਗਵਤੀ ਤ੍ਰਿਯ ਏਕ।
 ਤਾ ਕੇ ਪਤਿ ਕੇ ਧਾਮ ਮੈ ਘੋਰੀ ਰਹੈ ਅਨੇਕ। ੧।

ਚੌਪਈ

ਘੋਰੀ ਏਕ ਨਦੀ ਤਟ ਗਈ। ਦਰਿਆਈ ਹੈ ਲਾਗਤ ਭਈ।
 ਤਾ ਤੇ ਏਕ ਬਛੇਰੇ ਭਯੋ। ਜਨੁ ਅਵਤਾਰ ਇੰਦ੍ਰ ਹੈ ਲਯੋ। ੨।

ਸਕ੍ਰ ਬਰਨ ਅਤਿ ਤਾਹਿ ਬਿਰਾਜੈ। ਤਾ ਕੋ ਨਿਰਖਿ ਚੰਦ੍ਰਮਾ ਲਾਜੈ।
 ਚਮਕਿ ਚਲਿਯੋ ਇਹ ਭਾਤਿ ਸੁਹਾਵੈ। ਜਨੁ ਘਨ ਪ੍ਰਭਾ ਦਾਮਨੀ ਪਾਵੈ। ੩।

ਤਾ ਕੋ ਲੈ ਬੇਚਨ ਤ੍ਰਿਯ ਗਈ। ਸਹਿਰ ਸਾਹ ਕੇ ਆਵਤ ਭਈ।
 ਆਪੁਨ ਭੇਸ ਪੁਰਖ ਕੇ ਧਾਰੇ। ਕੋਟਿ ਸੂਰ ਜਨ ਚੜੇ ਸਵਾਰੇ। ੪।

ਜਬੈ ਸਾਹ ਦੀਵਾਨ ਲਗਾਯੋ। ਤ੍ਰਿਯਾ ਤੁਰੈ ਲੈ ਤਾਹਿ ਦਿਖਾਯੋ।
 ਨਿਰਖਿ ਰੀਝਿ ਰਾਜਾ ਤਿਹ ਰਹਿਯੋ। ਲੀਜੈ ਮੇਲ ਤਿਸੈ ਚਿਤ ਚਹਿਯੋ। ੫।

ਪ੍ਰਥਮ ਹੁਕਮ ਕਰਿ ਤੁਰੈ ਫਿਰਾਯੋ। ਬਹੁਰਿ ਭੇਜਿ ਭ੍ਰਿਤ ਮੇਲ ਕਰਾਯੋ।
 ਟਕਾ ਲਾਖ ਦਸ ਕੀਮਤਿ ਪਰੀ। ਮਿਲਿ ਗਿਲਿ ਮੇਲ ਦਲਾਲਨ ਕਰੀ। ੬।

ਅਤਿਲ

(ਰਾਜਾ) ਆਪਣੇ ਦੋਹਾਂ ਹੱਥਾਂ ਨਾਲ ਸਿਰ ਵਿਚ ਮਿੱਟੀ ਪਾਣ ਲਗਾ, ਮਾਨੋ ਉਸ ਨੂੰ ਰਸਤੇ ਵਿਚ ਕਿਸੇ ਨੇ ਲੁਟ ਲਿਆ ਹੋਵੇ। ਉਹ ਬੇਹੋਸ਼ ਹੋ ਕੇ ਧਰਤੀ ਉਤੇ ਘੁਮੇਰੀ ਖਾ ਕੇ ਡਿਗ ਪਿਆ ਅਤੇ ਬਹੁਤ ਜ਼ਹਿਰ ਖਾ ਕੇ ਨਦੀ ਵਿਚ ਡੁਬ ਮਰਿਆ।੧੫।

ਰਾਣੀ ਨੂੰ ਲੈ ਕੇ ਜਦ ਯਾਰ (ਆਪਣੇ) ਘਰ ਆਇਆ ਤਾਂ ਕਈ ਤਰ੍ਹਾਂ ਨਾਲ ਬ੍ਰਾਹਮਣਾਂ ਵਿਚ ਧਨ ਵੰਡਿਆ। ਜੇ ਛਲ ਨਾਲ ਅਜਿਹੀ ਇਸਤਰੀ ਨੂੰ ਪ੍ਰਾਪਤ ਕਰ ਲਈਏ ਤਾਂ ਬਿਨਾ ਦੰਮਾਂ ਦੇ ਹੀ ਉਸ ਦੇ ਹੱਥ ਵਿਕ ਜਾਈਏ।੧੬।

ਚਤੁਰ ਇਸਤਰੀਆਂ ਦੇ ਛਲ (ਚਰਿਤ੍ਰ) ਨੂੰ ਕੁਝ ਵੀ ਸਮਝਿਆ ਨਹੀਂ ਜਾ ਸਕਦਾ। ਜਿਸ ਨੂੰ ਸਮਝਿਆ ਨ ਜਾ ਸਕੇ ਉਸ ਦਾ ਬਖਾਨ ਕਿਵੇਂ ਕੀਤਾ ਜਾਏ। ਜੇ ਕੋਈ ਕਮਜ਼ੋਰੀ ਇਨ੍ਹਾਂ ਦੇ ਚਰਿਤ੍ਰ ਦੀ ਪਤਾ ਵੀ ਲਗ ਜਾਵੇ ਤਾਂ ਸਮਝ ਕੇ ਚੁਪ ਰਹੋ, ਕਿਸੇ ਨੂੰ ਨ ਦਸੋ।੧੭।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੧੪੪। ੨੯੨੦। ਚਲਦਾ।*

ਦੌਹਰਾ

ਸਿਪਾਹਾ ਸ਼ਹਿਰ ਵਿਚ ਇਕ ਭਾਗਵਤੀ ਨਾਂ ਦੀ ਇਸਤਰੀ ਸੀ। ਉਸ ਦੇ ਪਤੀ ਦੇ ਘਰ ਅਨੇਕਾਂ ਘੋੜੀਆਂ ਹੁੰਦੀਆਂ ਸਨ।੧।

ਚੌਪਈ

ਉਸ ਦੀ ਇਕ ਘੋੜੀ ਨਦੀ ਦੇ ਕੰਢੇ ਉਤੇ ਗਈ। ਉਹ ਦਰਿਆਈ ਘੋੜੇ ਨਾਲ ਲਗ ਗਈ। ਉਸ ਤੋਂ ਇਕ ਵਢੇਰਾ ਜਨਮਿਆ, ਮਾਨੋ ਇੰਦਰ ਦੇ ਘੋੜੇ ਨੇ ਅਵਤਾਰ ਲਿਆ ਹੋਵੇ।੨।

ਉਸ ਦਾ ਸੁੰਦਰ ਸਫੈਦ ('ਸਕ੍ਰ'-ਇੰਦਰ ਵਰਗਾ) ਰੰਗ ਸੀ ਜਿਸ ਨੂੰ ਵੇਖ ਕੇ ਚੰਦ੍ਰਮਾ ਵੀ ਸ਼ਰਮਿੰਦਾ ਹੁੰਦਾ ਸੀ। ਜਦੋਂ ਉਹ ਤਿੜਕ ਕੇ ਚਲਦਾ (ਤਾਂ ਇੰਜ ਲਗਦਾ) ਮਾਨੋ ਬਦਲਾਂ ਵਿਚ ਬਿਜਲੀ ਸ਼ੋਭ ਰਹੀ ਹੋਵੇ।੩।

ਉਸ ਨੂੰ ਲੈ ਕੇ ਵੇਚਣ ਲਈ (ਉਹ) ਇਸਤਰੀ ਗਈ। ਰਾਜੇ ਦੇ ਸ਼ਹਿਰ ਵਿਚ ਆ ਗਈ। (ਉਸ ਨੇ) ਆਪਣਾ ਭੋਸ ਪੁਰਸ਼ ਵਰਗਾ ਬਣਾਇਆ ਹੋਇਆ ਸੀ, ਮਾਨੋ ਕਰੋੜਾਂ ਸੂਰਜਾਂ ਦੇ ਚੜ੍ਹਨ ਵਰਗਾ ਸੀ।੪।

ਜਦੋਂ ਸ਼ਾਹ ਨੇ ਦੀਵਾਨ (ਸਭਾ) ਲਗਾਇਆ। ਇਸਤਰੀ ਨੇ ਘੋੜਾ ਲਿਆ ਕੇ ਉਸ ਨੂੰ ਵਿਖਾਇਆ। ਉਸ ਨੂੰ ਵੇਖ ਕੇ ਰਾਜਾ ਪ੍ਰਸੰਨ ਹੋ ਗਿਆ। ਉਸ ਨੂੰ ਮੁੱਲ ਖਰੀਦਣ ਬਾਰੇ ਮਨ ਵਿਚ ਸੋਚਿਆ।੫।

ਪਹਿਲਾਂ (ਸ਼ਾਹ ਨੇ) ਹੁਕਮ ਕਰ ਕੇ ਘੋੜੇ ਨੂੰ ਫਿਰਾਇਆ। ਫਿਰ ਨੌਕਰਾਂ ਨੂੰ ਭੇਜ ਕੇ ਮੁੱਲ ਕਰਾਇਆ। ਦਲਾਲਾਂ ਨੇ ਮਿਲ ਗਿਲ ਕੇ ਉਸ ਦੀ ਦਸ ਲੱਖ ਟੱਕੇ ਕੀਮਤ ਪਾਈ।੬।

ਅਤਿਲ

ਤਬ ਅਬਲਾ ਤਿਨ ਬਚਨ ਉਚਾਰੇ ਬਿਹਸਿ ਕਰਿ।
ਲੀਜੈ ਹਮਰੇ ਬੈਨ ਸਾਹ ਤੂ ਸ਼੍ਰੋਨ ਧਰਿ।
ਪਾਚ ਹਜਾਰ ਮੁਹਰ ਮੁਹਿ ਹੁਯਾ ਦੈ ਜਾਇਯੈ।
ਹੋ ਲੈ ਕੈ ਬਹੁਰਿ ਤਬੇਲੇ ਤੁਰੈ ਬੰਧਾਇਯੈ। ੭।

ਸਾਹ ਅਸਰਫੀ ਪਾਚ ਹਜਾਰ ਮੰਗਾਇ ਕੈ।
ਚਰੇ ਤੁਰੰਗ ਤਿਹ ਦੀਨੀ ਕਰ ਪਕਰਾਇ ਕੈ।
ਕਹਿਯੋ ਮੁਹਰ ਪਹੁਚਾਇ ਬਹੁਰ ਮੈ ਆਇ ਹੋ।
ਹੋ ਤਾ ਪਾਛੇ ਘੁਰਸਾਰਹਿ ਘੋਰ ਬੰਧਾਇ ਹੋ। ੮।

ਯੋ ਕਹਿ ਤਿਨ ਸੋ ਬਚਨ ਧਵਾਯੋ ਤੁਰੈ ਤ੍ਰਿਯ।
ਪਠੈ ਪਖਰਿਯਾ ਪਹੁਚੇ ਕਰਿ ਕੈ ਕੋਪ ਹਿਯ।
ਕੋਸ ਡੋਢ ਸੈ ਲਗੇ ਹਟੇ ਸਭ ਹਾਰਿ ਕੈ।
ਹੋ ਹਾਥ ਨ ਆਈ ਬਾਲ ਰਹੇ ਸਿਰ ਮਾਰਿ ਕੈ। ੯।

ਮੁਹਰੈ ਗ੍ਰਿਹ ਪਹੁਚਾਇ ਸੁ ਆਈ ਬਾਲ ਤਹ।
ਬੈਠੇ ਚਾਰੁ ਬਨਾਇ ਸਾਹ ਜੂ ਸਭਾ ਜਹ।
ਤੁਰਤੁ ਤੁਰੈ ਤੇ ਉਤਰ ਸਲਾਮੈ ਤੀਨਿ ਕਰ।
ਹੋ ਲੀਜੈ ਅਪਨੇ ਤੁਰੈ ਲਯੋ ਮੈ ਮੋਲ ਭਰਿ। ੧੦।

ਦੋਹਰਾ

ਮੁਹਰੈ ਘਰ ਪਹੁਚਾਇ ਕੈ ਤਿਨ ਕੋ ਚਰਿਤ ਦਿਖਾਇ।
ਆਨਿ ਤੁਰੇ ਨ੍ਰਿਪ ਕੇ ਦਿਯੋ ਹਿ੍ਰਦੈ ਹਰਖ ਉਪਜਾਇ। ੧੧। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੈਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੪੫। ੨੯੩੧। ਅਫ਼ਜ਼ੀ।

ਦੋਹਰਾ

ਪ੍ਰਮੁਦ ਕੁਮਾਰਿ ਰਾਨੀ ਰਹੈ ਜਾ ਕੇ ਰੂਪ ਅਪਾਰ।
ਬਿਜੈ ਰਾਜ ਰਾਜਾ ਨਿਰਖਿ ਕਿਯੋ ਆਪਨਾ ਯਾਰ। ੧।

ਅਤਿਲ

ਬਿਜੈ ਰਾਜ ਕੇ ਲੀਨੋ ਧਾਮ ਬੁਲਾਇ ਕੈ।
ਲਪਟਿ ਲਪਟਿ ਰਤਿ ਕਰੀ ਹਰਖ ਉਪਜਾਇ ਕੈ।
ਪੁਨਿ ਤਾ ਸੋ ਯੋ ਬਚਨ ਉਚਾਰੇ ਪ੍ਰੀਤਿ ਕਰਿ।
ਹੋ ਸੁਨਿ ਰਾਜਾ ਮੁਰਿ ਬੈਨ ਲੀਜਿਅਹਿ ਹਿ੍ਰਦੈ ਧਰਿ। ੨।

ਜਬ ਮੁਰ ਕਿਯੋ ਸੁਯੰਬਰ ਪਿਤਾ ਬਨਾਇ ਕਰਿ।
ਹੋ ਲਖਿ ਕੈ ਤੁਮਰੇ ਰੂਪ ਰਹੀ ਉਰਝਾਇ ਕਰ।
ਅਵਰ ਰਾਵ ਮੁਹਿ ਲੈ ਗਯੋ ਜੁਧ ਮਚਾਇ ਕੈ।
ਹੋ ਮੋਰ ਨ ਬਸ ਕਛੁ ਚਲਿਯੋ ਮਰੇ ਬਿਖ ਖਾਇ ਕੈ। ੩।

ਅਤਿਲ

ਤਦ ਉਸ ਇਸਤਰੀ ਨੇ ਹਸ ਕੇ ਇਸ ਤਰ੍ਹਾਂ ਕਿਹਾ-- ਹੇ ਸ਼ਾਹ! ਤੂੰ ਮੇਰੀ ਗੱਲ ਕੰਨ ਵਿਚ ਪਾ ਲੈ। ਮੈਨੂੰ ਇਥੇ ਪੰਜ ਹਜ਼ਾਰ ਮੋਹਰਾਂ ਦੇ ਜਾਓ। ਫਿਰ ਘੋੜਾ ਲੈ ਕੇ ਆਪਣੇ ਤਬੇਲੇ ਵਿਚ ਬੰਨ੍ਹ ਲਵੇ।੨।

ਸ਼ਾਹ ਨੇ ਪੰਜ ਹਜ਼ਾਰ ਅਸਰਫੀਆਂ ਮੰਗਵਾ ਕੇ ਅਤੇ ਉਸ ਦੇ ਹੱਥ ਵਿਚ ਘੋੜੇ ਉਤੇ ਚੜ੍ਹਿਆਂ ਪਕੜਾ ਦਿੱਤੀਆਂ। (ਤਦ ਉਸ ਨੇ) ਕਿਹਾ --ਮੈਂ ਮੋਹਰਾਂ (ਘਰ) ਪਹੁੰਚਾ ਕੇ ਫਿਰ ਆਉਂਦੀ ਹਾਂ ਅਤੇ ਇਸ ਪਿਛੋਂ ਘੋੜਾ ਤੁਹਾਡੇ ਅਸਤਬਲ ਵਿਚ ਬੰਨ੍ਹਦੀ ਹਾਂ।੯।

ਉਨ੍ਹਾਂ ਨੂੰ ਇਹ ਗੱਲ ਕਹਿ ਕੇ ਇਸਤਰੀ ਨੇ ਘੋੜਾ ਭਜਾ ਲਿਆ। ਰਾਜੇ ਨੇ ਕ੍ਰੋਧ ਕਰ ਕੇ ਪਿਛੇ ਘੋੜਾ ਸਵਾਰ ਲਗਾ ਦਿੱਤਾ। ਡੇਢ ਸੌ ਕੋਹ ਚਲ ਕੇ ਸਾਰੇ ਥਕ ਕੇ ਹਟ ਗਏ। ਉਹ ਇਸਤਰੀ ਹੱਥ ਨ ਆਈ, ਉਹ ਸਿਰ ਪਟਕ ਕੇ ਰਹਿ ਗਈ।੯।

ਮੋਹਰਾਂ ਘਰ ਪਹੁੰਚਾ ਕੇ ਉਹ ਇਸਤਰੀ ਉਥੇ ਆਈ ਜਿਥੇ ਸ਼ਾਹ ਸੋਹਣਾ ਦਰਬਾਰ ਲਗਾ ਕੇ ਬੈਠਾ ਸੀ। ਤੁਰਤ ਘੋੜੇ ਤੋਂ ਉਤਰ ਕੇ (ਉਸ ਇਸਤਰੀ ਨੇ) ਤਿੰਨ ਵਾਰ ਸਲਾਮ ਕੀਤਾ (ਅਤੇ ਕਿਹ-- ਮੈਂ ਆਪਣਾ ਮੁੱਲ ਲੈ ਲਿਆ, (ਹੁਣ) ਤੁਸੀਂ ਆਪਣਾ ਘੋੜਾ ਲੈ ਲਵੋ।੧੦।

ਦੋਹਰਾ

ਮੋਹਰਾਂ ਘਰ ਪਹੁੰਚਾ ਕੇ ਅਤੇ ਉਸ ਨੂੰ ਚਰਿਤ੍ਰ ਵਿਖਾ ਕੇ ਫਿਰ ਰਾਜੇ ਨੂੰ ਦਿਲੋਂ ਪ੍ਰਸੰਨ ਹੋ ਕੇ ਘੋੜਾ ਦੇ ਦਿੱਤਾ।੧੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜੀ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੪੫। ੨੯੩੧। ਚਲਦਾ।*

ਦੋਹਰਾ

(ਇਕ) ਪ੍ਰਮੁੱਖ ਕੁਮਾਰੀ ਨਾਂ ਦੀ ਰਾਣੀ ਸੀ ਜਿਸ ਦਾ ਰੂਪ ਬਹੁਤ ਸੁੰਦਰ ਸੀ। (ਉਸ ਨੇ) ਬਿਜੈ ਰਾਜ ਨਾਂ ਦੇ ਰਾਜੇ ਨੂੰ ਵੇਖ ਕੇ ਆਪਣਾ ਯਾਰ ਬਣਾ ਲਿਆ।੧।

ਅਤਿਲ

(ਉਸ ਨੇ) ਬਿਜੈ ਰਾਜ ਨੂੰ ਘਰ ਬੁਲਾ ਲਿਆ। ਪ੍ਰਸੰਨਤਾ ਪੂਰਵਕ (ਉਸ ਨਾਲ) ਲਿਪਟ ਲਿਪਟ ਕੇ ਰਤੀ-ਕੀੜਾ ਕੀਤੀ। ਫਿਰ ਉਸ ਨਾਲ ਪ੍ਰੇਮ ਕਰ ਕੇ ਇਸ ਤਰ੍ਹਾਂ ਬਚਨ ਉਚਾਰੇ। ਹੇ ਰਾਜਨ! ਮੇਰੀ ਗੱਲ ਸੁਣ ਕੇ ਮਨ ਵਿਚ ਧਾਰਨ ਕਰ ਲਵੇ।੨।

ਜਦ ਮੇਰੇ ਪਿਤਾ ਨੇ ਸੁਅੰਬਰ ਕੀਤਾ ਤਾਂ ਮੈਂ ਤੇਰਾ ਰੂਪ ਵੇਖ ਕੇ ਉਲਝ ਗਈ। ਪਰ ਦੂਜਾ ਰਾਜਾ ਯੁੱਧ ਮਚਾ ਕੇ ਮੈਨੂੰ ਲੈ ਗਿਆ। ਮੇਰਾ ਕੋਈ ਵੀ ਵਸ ਨ ਚਲਿਆ, (ਸਿਵਾਏ) ਜ਼ਹਿਰ ਖਾ ਕੇ ਮਰ ਜਾਣ ਦੇ।੩।

ਲਗਨ ਅਨੋਖੀ ਲਗੈ ਨ ਤੋਰੀ ਜਾਤ ਹੈ।
 ਨਿਰਖਿ ਤਿਹਾਰੋ ਰੂਪ ਨ ਹਿਯੋ ਸਿਰਾਤ ਹੈ।
 ਕੀਜੈ ਸੋਊ ਚਰਿਤ ਜੁ ਤੁਮ ਕਹ ਪਾਇਯੈ।
 ਹੋ ਨਿਜੁ ਨਾਰੀ ਮੁਹਿ ਕੀਜੈ ਸੁ ਬਿਧਿ ਬਤਾਇਯੈ। ੪।

ਮਹਾ ਰੁਦ੍ਰ ਕੇ ਭਵਨ ਜੁਗਿਨ ਹੂੰ ਆਇਹੋ।
 ਕਛੁਕ ਮਨੁਖ ਲੈ ਸੰਗਿ ਤਹਾ ਚਲਿ ਜਾਇਹੋ।
 ਮਹਾਰਾਜ ਜੁ ਤੁਮ ਤਹ ਦਲੁ ਲੈ ਆਇਯੋ।
 ਹੋ ਦੁਸਟਨ ਪ੍ਰਥਮ ਸੰਘਾਰਿ ਹਮੈ ਲੈ ਜਾਇਯੋ। ੫।

ਬਦਿ ਤਾ ਸੋ ਸੰਕੇਤ ਬਹੁਰਿ ਸੁਖ ਪਾਇ ਕੈ।
 ਨਿਜੁ ਮੁਖ ਤੇ ਕਹਿ ਲੋਗਨ ਦਈ ਸੁਨਾਇ ਕੈ।
 ਮਹਾ ਰੁਦ੍ਰ ਕੇ ਭਵਨ ਕਾਲਿ ਮੈ ਜਾਇਹੋ।
 ਹੋ ਏਕ ਰੈਨਿ ਜਗਿ ਬਹੁਰਿ ਸਦਨ ਉਠਿ ਆਇਹੋ। ੬।

ਕਛੁਕ ਮਨੁਛ ਲੈ ਸੰਗਿ ਜਾਤਿ ਤਿਤ ਕੇ ਭਈ।
 ਮਹਾ ਰੁਦ੍ਰ ਕੇ ਭਵਨ ਜਗਤ ਰਜਨੀ ਗਈ।
 ਪ੍ਰਯਾਰੀ ਕੇ ਆਗਮ ਰਾਜੈ ਸੁਨਿ ਪਾਇਯੋ।
 ਹੋ ਭੋਰ ਹੋਨ ਨਹਿ ਦਈ ਜੋਰਿ ਦਲੁ ਆਇਯੋ। ੭।

ਜੋ ਜਨ ਤ੍ਰਿਯ ਕੇ ਸੰਗ ਪ੍ਰਥਮ ਤਿਨ ਘਾਇਯੋ।
 ਜੀਯਤ ਬਚੇ ਜੋ ਜੋਧਾ ਤਿਨੈ ਭਜਾਇਯੋ।
 ਤਾ ਪਾਛੇ ਰਾਨੀ ਕੇ ਲਯੋ ਉਚਾਇ ਕੈ।
 ਹੋ ਗ੍ਰਿਹ ਅਪਨੇ ਕੇ ਗਯੋ ਹਰਖ ਉਪਜਾਇ ਕੈ। ੮।

ਰਾਨੀ ਕੇ ਲੀਨੋ ਸੁਖਪਾਲ ਚੜਾਇ ਕੈ।
 ਆਲਿੰਗਨ ਚੁੰਬਨ ਕੀਨੋ ਸੁਖ ਪਾਇ ਕੈ।
 ਸੁਨਤ ਲੋਗ ਕੇ ਤ੍ਰਿਯ ਬਹੁ ਕੂਕ ਪੁਕਾਰ ਕੀ।
 ਹੋ ਚਿਤ ਆਪਨੇ ਕੇ ਬੀਚ ਦੁਆਏ ਦੇਤ ਭੀ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਯਾਲੀਸਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੪੬। ੨੯੪੦। ਅਫਸ੍ਰੰ।

ਚੌਪਈ

ਖੈਰੀ ਨਾਮ ਬਲੋਚਨਿ ਰਹੈ। ਦੁਤਿਯ ਸਵਤਿ ਸੰਮੀ ਜਗ ਕਹੈ।
 ਫਤਹ ਖਾਨ ਤਾ ਕੋ ਪਤਿ ਭਾਰੋ। ਤਿਹੂੰ ਭਵਨ ਭੀਤਰ ਉਜਿਯਾਰੋ। ੧।

ਰੋਸ ਕਿਯੋ ਤਾ ਪੈ ਹਜਰਤਿ ਅਤਿ। ਮੁਹਿਮ ਸੈਦ ਖਾਂ ਕਰੀ ਬਿਕਟ ਮਤਿ।
 ਤਾਹਿ ਮਿਲਾਇ ਬਹੁਰਿ ਗਹਿ ਲੀਨੋ। ਮੁਲਤਾਨ ਓਰ ਪਯਾਨੋ ਕੀਨੋ। ੨।

ਬੰਧੁਯੋ ਰਾਵ ਬਾਲਨ ਸੁਨਿ ਪਾਯੋ। ਸਕਲ ਪੁਰਖ ਕੇ ਭੇਖ ਬਨਾਯੋ।
 ਬਾਲੋਚੀ ਸੈਨਾ ਸਭ ਜੋਰੀ। ਭਾਤਿ ਭਾਤਿ ਅਰਿ ਪ੍ਰਤਿਨਾ ਤੋਰੀ। ੩।

ਅਨੋਖੀ ਲਗਨ ਲਗੀ ਹੋਈ ਤੋੜੀ ਨਹੀਂ ਜਾ ਸਕਦੀ। ਤੁਹਾਡੇ ਰੂਪ ਨੂੰ ਵੇਖੇ ਬਿਨਾ ਹਿਰਦੇ ਵਿਚ ਠੰਡ ਨਹੀਂ ਪੈਂਦੀ। ਕੋਈ ਅਜਿਹਾ ਚਰਿਤ੍ਰ ਕਰੋ ਜਿਸ ਨਾਲ ਤੁਹਾਨੂੰ ਪ੍ਰਾਪਤ ਕਰ ਸਕਾਂ। ਅਜਿਹੀ ਵਿਧੀ ਦਸੋ ਕਿ ਮੈਨੂੰ ਆਪਣੀ ਇਸਤਰੀ ਬਣਾ ਸਕੋ।੪।

ਮੈਂ ਮਹਾ ਰੁਦ੍ਰ ਦੇ ਮੰਦਿਰ ਵਿਚ ਜੋਗਣ ਬਣ ਕੇ ਆਵਾਂਗੀ। ਮੈਂ ਕੁਝ ਬੰਦੇ ਨਾਲ ਲੈ ਕੇ ਉਥੇ ਜਾਵਾਂਗੀ। ਹੇ ਮਹਾਰਾਜ ਜੀ! ਤੁਸੀਂ (ਆਪਣਾ) ਦਲ ਲੈ ਕੇ ਉਥੇ ਆ ਜਾਣਾ। (ਨਾਲ ਆਏ) ਦੁਸ਼ਟਾਂ ਨੂੰ ਮਾਰ ਕੇ ਮੈਨੂੰ ਲੈ ਜਾਣਾ।੫।

ਉਸ ਨੂੰ ਇਹ ਸੰਕੇਤ ਦਸ ਕੇ ਅਤੇ ਫਿਰ ਸੁਖ ਪੂਰਵਕ ਆਪਣੇ ਮੂੰਹ ਤੋਂ ਲੋਕਾਂ ਨੂੰ ਸੁਣਾ ਕੇ ਕਿਹਾ -- ਮੈਂ ਕਲ ਮਹਾ ਰੁਦ੍ਰ ਦੇ ਮੰਦਿਰ ਜਾਵਾਂਗੀ ਅਤੇ ਇਕ ਰਾਤ ਜਗਰਾਤਾ ਕਟ ਕੇ ਫਿਰ ਘਰ ਪਰਤ ਆਵਾਂਗੀ।੬।

ਕੁਝ ਬੰਦੇ ਨਾਲ ਲੈ ਕੇ (ਉਹ) ਉਧਰ ਨੂੰ ਚਲ ਪਈ। ਮਹਾ ਰੁਦ੍ਰ ਦੇ ਮੰਦਿਰ ਵਿਚ ਜਗਰਾਤਾ ਕਰਨ ਲਈ ਗਈ। (ਉਸ) ਪਿਆਰੀ ਦੇ ਆਣ ਦਾ ਰਾਜੇ ਨੂੰ ਪਤਾ ਲਗ ਗਿਆ। (ਉਸ ਨੇ) ਸਵੇਰ ਨ ਹੋਣ ਦਿੱਤੀ ਅਤੇ ਦਲ ਜੋੜ ਕੇ ਪਹੁੰਚ ਗਿਆ।੭।

ਜੋ ਬੰਦੇ ਇਸਤਰੀ ਨਾਲ ਸਨ, ਪਹਿਲਾਂ ਉਨ੍ਹਾਂ ਨੂੰ ਮਾਰਿਆ। ਜਿਹੜੇ ਸੁਰਮੇ ਜੀਉਂਦੇ ਬਚ ਗਏ, ਉਨ੍ਹਾਂ ਨੂੰ ਭਜਾ ਦਿੱਤਾ। ਉਸ ਪਿਛੋਂ ਰਾਣੀ ਨੂੰ ਚੁਕ ਲਿਆ ਅਤੇ ਖੁਸ਼ੀ ਖੁਸ਼ੀ ਆਪਣੇ ਘਰ ਨੂੰ ਚਲਾ ਗਿਆ।੮।

ਰਾਣੀ ਨੂੰ ਸੁਖਪਾਲ ਵਿਚ ਚੜ੍ਹਾ ਲਿਆ। ਸੁਖ ਪੂਰਵਕ ਆਲਿੰਗਨ ਅਤੇ ਚੁੰਬਨ ਲਏ। ਲੋਕਾਂ ਨੂੰ ਸੁਣਾਉਣ ਲਈ ਇਸਤਰੀ ਨੇ ਬਹੁਤ ਚੀਖ ਪੁਕਾਰ ਕੀਤੀ। ਪਰ ਆਪਣੇ ਚਿਤ ਵਿਚ (ਯਾਰ ਨੂੰ) ਦੁਆਵਾਂ ਦੇ ਰਹੀ ਸੀ।੯।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੪੬। ੨੯੪੦। ਚਲਦਾ।*

ਚੌਪਈ

ਖੇਰੀ ਨਾਂ ਦੀ ਇਕ ਬਲੋਚਣ ਰਹਿੰਦੀ ਸੀ। ਉਸ ਦੀ ਦੂਜੀ ਸੌਂਕਣ ਨੂੰ ਲੋਕੀਂ ਸੰਮੀ ਕਹਿੰਦੇ ਸਨ। ਉਸ ਦਾ ਪਤੀ ਫਤਹ ਖਾਨ ਬਹੁਤ ਮਹਾਨ ਸੀ। ਉਹ ਤਿੰਨਾਂ ਲੋਕਾਂ ਵਿਚ ਪ੍ਰਸਿੱਧ ਸੀ।੧।

ਉਸ ਉਤੇ ਬਾਦਸ਼ਾਹ ਨੇ ਬਹੁਤ ਗੁੱਸਾ ਕੀਤਾ। ਕਠੋਰ ਮਤ ਵਾਲੇ ਸੈਦ ਖਾਨ ਨੂੰ (ਉਸ ਨੂੰ ਪਕੜਨ ਲਈ) ਮੁਹਿੰਮ ਉਤੇ ਚੜ੍ਹਾ ਦਿੱਤਾ। ਉਸ ਨੂੰ ਮਿਲ ਕੇ ਫਿਰ ਪਕੜ ਲਿਆ ਅਤੇ ਮੁਲਤਾਨ ਵਲ ਚਲ ਪਿਆ।੨।

ਰਾਜਾ ਪਕੜ ਲਿਆ ਗਿਆ ਹੈ, (ਇਹ ਗੱਲ) ਇਸਤਰੀਆਂ ਨੇ ਸੁਣ ਲਈ। (ਉਨ੍ਹਾਂ ਨੇ) ਸਾਰਾ ਮਰਦਾਵਾਂ ਭੇਸ ਬਣਾ ਲਿਆ। ਸਾਰੀ ਬਲੋਚੀ ਸੈਨਾ ਨੂੰ ਇਕੱਠਾ ਕਰ ਲਿਆ ਅਤੇ ਭਾਂਤ ਭਾਂਤ ਨਾਲ ਵੈਰੀ ਦੀ ਸੈਨਾ ਨੂੰ ਤੋੜ ਦਿੱਤਾ।੩।

ਦੋਹਰਾ

ਘੇਰਿ ਸੈਦ ਖਾਂ ਕੋ ਤ੍ਰਿਯਨ ਐਸੇ ਕਹਿਯੋ ਸੁਨਾਇ।
ਕੈ ਹਮਰੇ ਪਤਿ ਛੋਰਿਯੈ ਕੈ ਲਰਿਯੈ ਸਮੁਹਾਇ। ੪।

ਅਤਿਲ

ਸੈਦ ਖਾਨ ਐਸੇ ਬਚਨਨ ਸੁਨਿ ਪਾਇ ਕੈ।
ਚਤ੍ਰਿਯੋ ਜੋਰਿ ਦਲੁ ਪ੍ਰਬਲ ਸੁ ਕੋਪ ਬਢਾਇ ਕੈ।
ਹੈ ਗੈ ਪੈਦਲ ਬਹੁ ਬਿਧਿ ਦਏ ਸੰਘਾਰਿ ਕੈ।
ਹੋ ਸੂਰਬੀਰ ਬਾਨਕਨ ਕੋ ਬਾਨ ਪ੍ਰਹਾਰਿ ਕੈ। ੫।

ਭੁਜੰਗ ਛੰਦ

ਬਜੀ ਭੇਰ ਭਾਰੀ ਮਹਾ ਸੂਰ ਗਾਜੇ। ਬੰਧੇ ਬੀਰ ਬਾਨਾਨ ਬਾਂਕੇ ਬਿਰਾਜੇ।
ਕਿਤੇ ਸੂਲ ਸੈਥੀਨ ਕੇ ਘਾਇ ਘਾਏ। ਮਰੇ ਜੂਝਿ ਜਾਹਾਨ ਮਾਨੋ ਨ ਆਏ। ੬।

ਗਜੈਰਾਜ ਜੂਝੈ ਕਿਤੇ ਬਾਜ ਮਾਰੇ। ਕਹੂੰ ਰਾਜ ਘੁਮੈ ਕਹੂੰ ਤਾਜ ਡਾਰੇ।
ਕਿਤੇ ਪਾਕ ਸਾਹੀਦ ਮੈਦਾਨ ਹੁਏ। ਬਸੇ ਸੂਰਗ ਮੇ ਜਾਇ ਮਾਨੋ ਨ ਮੂਏ। ੭।

ਚੌਪਈ

ਖੇਰੀ ਜਾਹਿ ਖਗ ਗਹਿ ਮਾਰੈ। ਗਿਰੈ ਭੂਮਿ ਨ ਰਤੀਕ ਸੰਭਾਰੈ।
ਸੰਮੀ ਨਿਰਖਿ ਜਾਹਿ ਸਰ ਛੋਰੈ। ਏਕੈ ਬਾਨ ਮੁੰਡ ਅਰਿ ਤੋਰੈ। ੮।

ਸਵੈਯਾ

ਖਗ ਪਰੇ ਕਹੂੰ ਖੋਲ ਝਰੇ ਕਹੂੰ ਟੂਕ ਗਿਰੇ ਛਿਤ ਤਾਜਨ ਕੇ।
ਅਰੁ ਬਾਨ ਕਹੂੰ ਬਰਛੀ ਕਤਹੂੰ ਕਹੂੰ ਅੰਗ ਕਟੇ ਬਰ ਬਾਜਨ ਕੇ।
ਕਹੂੰ ਬੀਰ ਪਰੈ ਕਹੂੰ ਚੀਰ ਦਿਪੈ ਕਹੂੰ ਸੁੰਡ ਗਿਰੇ ਗਜਰਾਜਨ ਕੇ।
ਅਤਿ ਮਾਰਿ ਪਰੀ ਨ ਸੰਭਾਰਿ ਰਹੀ ਸਭ ਭਾਜਿ ਚਲੇ ਸੁਤ ਰਾਜਨ ਕੇ। ੯।

ਚੌਪਈ

ਕੇਤੇ ਬਿਕਟ ਸੁਭਟ ਕਟਿ ਡਾਰੇ। ਕੇਤੇ ਕਰੀ ਹਨੇ ਮਤਵਾਰੇ।
ਦਲ ਪੈਦਲ ਕੇਤੇ ਰਨ ਘਾਏ। ਜਿਯਤ ਬਚੇ ਲੈ ਪ੍ਰਾਨ ਪਰਾਏ। ੧੦।

ਖੇਰੀ ਸੰਮੀ ਜਾਤ ਭਈ ਤਹਾ। ਠਾਢੇ ਸੈਦ ਖਾਨ ਥੋ ਜਹਾ।
ਨਿਜੁ ਹਥਿਯਹਿ ਜੰਜੀਰਹਿ ਡਾਰੇ। ਤਹੀ ਜਾਇ ਝਾਰੀ ਤਰਵਾਰੈ। ੧੧।

ਖੁਨਸਿ ਖਗ ਖਤ੍ਰਿਯਹਿ ਪ੍ਰਹਾਰਿਯੋ। ਪ੍ਰਥਮ ਕਰੀ ਕਰ ਕੋ ਕਟਿ ਡਾਰਿਯੋ।
ਬਹੁਰਿ ਖਾਨ ਕੋ ਤੇਗ ਚਲਾਈ। ਗ੍ਰੀਵਾ ਬਚੀ ਨਾਕ ਪਰ ਆਈ। ੧੨।

ਦੋਹਰਾ

ਸੈਦ ਖਾਨ ਨੂੰ ਘੇਰ ਕੇ ਇਸਤਰੀਆਂ ਨੇ ਇਸ ਤਰ੍ਹਾਂ ਸੁਣਾ ਕੇ ਕਿਹਾ-- ਜਾਂ ਤਾਂ ਸਾਡਾ ਪਤੀ ਛਡ ਦੇ ਜਾਂ ਫਿਰ ਸਾਡੇ ਨਾਲ ਸਾਹਮਣੇ ਹੋ ਕੇ ਲੜਾ।

ਅਤਿਲ

ਸੈਦ ਖਾਨ ਅਜਿਹੇ ਬਚਨ ਸੁਣ ਕੇ ਅਤੇ ਕ੍ਰੋਧਿਤ ਹੋ ਕੇ ਬਹੁਤ ਸਾਰੀ ਸੈਨਾ ਇਕੱਠੀ ਕਰ ਕੇ ਚਲ ਪਿਆ। ਹਾਥੀ, ਘੋੜੇ, ਪੈਦਲ ਆਦਿ ਨੂੰ ਸੰਘਾਰ ਕੇ ਅਤੇ ਬਾਂਕੇ ਯੋਧਿਆਂ ਨੂੰ ਤੀਰ ਮਾਰ ਕੇ (ਕਈ ਤਰ੍ਹਾਂ ਦਾ ਯੁੱਧ ਕੀਤਾ)।੫।

ਭੁਜੰਗ ਛੰਦ

ਭਾਰੀ ਭੇਰੀ ਵਜੀ ਹੈ ਅਤੇ ਮਹਾਨ ਸੂਰਮੇ ਗੱਜਣ ਲਗੇ ਹਨ। ਸੁੰਦਰ ਸੂਰਮੇ ਬਾਣਾਂ ਨੂੰ ਬੰਨ੍ਹ ਕੇ ਆ ਬਿਰਾਜੇ ਹਨ। ਕਿਤੇ ਤ੍ਰਿਸੂਲਾਂ ਅਤੇ ਸੈਹਬੀਆਂ ਦੇ ਘਾਓ ਲਗੇ ਹਨ। ਜੋ (ਯੁੱਧ-ਭੂਮੀ ਵਿਚ) ਜੂਝ ਮਰੇ ਹਨ, ਉਹ ਮਾਨੇ ਇਸ ਸੰਸਾਰ ਵਿਚ ਆਏ ਹੀ ਨ ਹੋਣ।੬।

ਕਿਤੇ ਹਾਥੀ ਮਾਰੇ ਗਏ ਹਨ ਅਤੇ ਕਿਤੇ ਘੋੜੇ ਮਾਰੇ ਗਏ ਹਨ। ਕਿਤੇ ਰਾਜੇ ਘੁੰਮ ਰਹੇ ਹਨ ਅਤੇ ਕਿਤੇ ਤਾਜ ਪਏ ਹਨ। ਕਿਤਨੇ ਹੀ ਯੁੱਧ-ਭੂਮੀ ਵਿਚ ਸ਼ਹੀਦ ਹੋ ਕੇ ਪਵਿਤ੍ਰ ਹੋ ਗਏ ਹਨ ਅਤੇ ਸਵਰਗ ਵਿਚ ਜਾ ਵਸੇ ਹਨ ਮਾਨੇ ਮੋਏ ਹੀ ਨ ਹੋਣ।੭।

ਚੌਪਈ

ਖੈਰੀ ਤਲਵਾਰ ਪਕੜ ਕੇ ਜਿਨ੍ਹਾਂ ਨੂੰ ਮਾਰਦੀ ਸੀ, ਉਹ ਧਰਤੀ ਉਤੇ ਡਿਗ ਪੈਂਦੇ ਸਨ ਅਤੇ ਰਤੀ ਭਰ ਵੀ ਨਹੀਂ ਸੰਭਾਲਦੇ ਸਨ। ਸੰਮੀ ਜਿਸ ਨੂੰ ਵੇਖ ਕੇ ਬਾਣ ਛਡਦੀ ਸੀ, (ਉਹ) ਇਕੋ ਬਾਣ ਨਾਲ ਵੈਰੀ ਦਾ ਸਿਰ ਪਾੜ ਦਿੰਦੀ ਸੀ।੮।

ਸਵੈਯਾ

ਕਿਤੇ ਤਲਵਾਰਾਂ ਪਈਆਂ ਹਨ ਕਿਤੇ ਮਿਆਨ ਪਏ ਹਨ, ਕਿਤੇ ਧਰਤੀ ਉਤੇ ਤਾਜਾਂ ਦੇ ਟੁਕੜੇ ਡਿਗੇ ਪਏ ਹਨ। ਕਿਤੇ ਬਾਣ, ਕਿਤੇ ਬਰਛੀਆਂ ਅਤੇ ਕਿਤੇ ਘੋੜਿਆਂ ਦੇ ਅੰਗ ਕਟੇ ਹੋਏ ਪਏ ਹਨ। ਕਿਤੇ ਸੂਰਮੇ ਪਏ ਹਨ ਕਿਤੇ ਬਸਤ੍ਰ ਸ਼ੋਭ ਰਹੇ ਹਨ ਅਤੇ ਕਿਤੇ ਹਾਥੀਆਂ ਦੇ ਸੁੰਡ ਡਿਗੇ ਪਏ ਹਨ। ਬਹੁਤ ਅਧਿਕ ਮਾਰ ਪਈ ਹੈ, (ਕਿਸੇ ਨੂੰ ਕੋਈ) ਸੰਭਾਲ ਨਹੀਂ ਰਹੀ ਹੈ ਅਤੇ ਸਭ ਰਾਜ ਕੁਮਾਰ ਭਜ ਚਲੇ ਹਨ।੯।

ਚੌਪਈ

ਕਿਤਨੇ ਹੀ ਭਿਆਨਕ ਸੂਰਮੇ ਕਟ ਦਿੱਤੇ ਗਏ ਹਨ। ਕਈ ਮਸਤ ਹਾਥੀ ਮਾਰੇ ਗਏ ਹਨ। ਕਿਤਨੇ ਹੀ ਪੈਦਲ ਰਣ ਵਿਚ ਮਾਰੇ ਗਏ ਹਨ। ਜੋ ਜੀਉਂਦੇ ਬਚ ਗਏ ਹਨ, ਉਹ ਪ੍ਰਾਣ ਬਚਾ ਕੇ ਭਜ ਗਏ ਹਨ।੧੦।

ਖੈਰੀ ਅਤੇ ਸੰਮੀ ਉਥੇ ਜਾ ਪਹੁੰਚੀਆਂ ਜਿਥੇ ਸੈਦ ਖਾਨ ਖੜੋਤਾ ਸੀ। ਆਪਣੇ ਹਾਥੀਆਂ ਦੀਆਂ ਜੰਜੀਰਾਂ (ਧਰਤੀ ਉਤੇ) ਸੁਟ ਦਿੱਤੀਆਂ ਅਤੇ ਉਥੇ ਜਾ ਕੇ ਤਲਵਾਰਾਂ ਝਾੜੀਆਂ।੧੧।

ਖੁਣਸ ਖਾ ਕੇ ਛੜੀ ਸੂਰਮੇ ਉਤੇ ਤਲਵਾਰ ਦਾ ਵਾਰ ਕੀਤਾ। ਪਹਿਲਾਂ ਹਾਥੀ ਦੀ ਸੁੰਡ ਕਟ ਦਿੱਤੀ। ਫਿਰ ਖਾਨ ਉਤੇ ਖੜਗ ਦਾ ਹਮਲਾ ਕੀਤਾ। ਗਰਦਨ ਤਾਂ ਬਚ ਗਈ, ਪਰ ਨੱਕ ਉਤੇ ਆ ਵਜੀ।੧੨।

ਦੋਹਰਾ

ਅਟਿਕ ਨਾਕ ਮੈ ਅਸਿ ਰਹਿਯੋ ਗਯੋ ਹਾਥ ਤੇ ਛੂਟਿ।
ਭੁਜਾ ਅੰਬਾਰੀ ਸੋ ਬਜੀ ਰਹੀ ਬੰਗੁਰਿਯੈ ਟੂਟਿ। ੧੩।

ਚੌਪਈ

ਤਬ ਸੰਮੀ ਸੈਹਬੀ ਸੰਭਾਰੀ। ਮਹਾ ਸਤ੍ਰ ਕੇ ਉਰ ਮੈ ਮਾਰੀ।
ਬਰਛਾ ਭਏ ਪਰੋਏ ਉਤਾਰਿਯੋ। ਸਭਨ ਦਿਖਾਇ ਭੂਮ ਪਰ ਮਾਰਿਯੋ। ੧੪।

ਬੰਗੁ ਨਿਹਾਰ ਤ੍ਰਿਯਾ ਪਹਿਚਾਨੀ। ਧੰਨ ਧੰਨ ਸੈਦ ਖਾਂ ਬਖਾਨੀ।
ਇਨ ਕੇ ਪੇਟ ਪੁਤ੍ਰ ਜੋ ਹੂੰ ਹੈ। ਬਾਤਨ ਜੀਤਿ ਲੰਕ ਗੜ ਲੈਹੈ। ੧੫।

ਦੋਹਰਾ

ਚੀਰ ਫੌਜ ਗਜ ਫਾਧਿ ਕੈ ਆਨਿ ਕਿਯੋ ਮੁਹਿ ਘਾਇ।
ਇਨ ਕੋ ਇਹੈ ਇਨਾਮੁ ਹੈ ਭਰਤਾ ਦੇਹੁ ਮਿਲਾਇ। ੧੬।
ਐਸ ਖਗ ਸਿਰ ਝਾਰਿ ਕੈ ਬਡੇ ਪਖਰਿਯਨ ਘਾਇ।
ਸੈਨ ਸਕਲ ਅਵਗਾਹਿ ਕੈ ਨਿਜੁ ਪਤਿ ਲਯੋ ਛਨਾਇ। ੧੭।

ਚੌਪਈ

ਸੂਰਬੀਰ ਬਹੁ ਭਾਤਿ ਸੰਘਾਰੇ। ਖੇਦਿ ਖੇਤ ਤੇ ਖਾਨ ਨਿਕਾਰੇ।
ਨਿਜੁ ਭਰਤਹਿ ਛੁਰਵਾਹਇ ਲਯਾਈ। ਭਾਤਿ ਭਾਤਿ ਸੋ ਬਜੀ ਬਧਾਈ। ੧੮। ੧।
ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਸੈਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੪੭। ੨੯੫੮। ਅਫਜ਼ੁੰ।

ਚੌਪਈ

ਸਹਿਰ ਕਨੌਜ ਕੰਚਨੀ ਰਹੈ। ਅਧਿਕ ਰੂਪ ਤਾ ਕੋ ਜਗ ਕਹੈ।
ਦੁਰਗ ਦਤ ਰਾਜਾ ਬਸਿ ਭਯੋ। ਰਾਨਿਨ ਡਾਰਿ ਹਿੰਦੈ ਤੇ ਦਯੋ। ੧।
ਰਾਨਿਨ ਬੈਠ ਮੰਤ੍ਰਿ ਯੋ ਕਯੋ। ਰਾਜਾ ਕਰ ਹਮਰੇ ਤੇ ਗਯੋ।
ਸੋਊ ਜਤਨ ਆਜੁ ਮਿਲਿ ਕਰਿਯੈ। ਜਾ ਤੇ ਯਾ ਬੇਸ੍ਵਾ ਕੋ ਮਰਿਯੈ। ੨।

ਅੰਤਿਲ

ਬਿਸਨ ਸਿੰਘ ਕੋ ਰਾਣੀ ਲਯੋ ਬੁਲਾਇ ਕੈ।
ਕਾਮ ਕੇਲ ਤਾ ਸੋ ਕਿਯ ਪ੍ਰੀਤੁਪਜਾਇ ਕੈ।
ਪੁਨਿ ਤਾ ਸੋ ਯੋ ਬੈਠ ਕਹੇ ਹਿਤ ਮਾਨਿ ਕੈ।
ਹੋ ਮੋਰ ਕਾਰਜਹਿ ਕਰੇ ਹਿਤੁ ਮੁਹਿ ਜਾਨਿ ਕੈ। ੩।

ਦੋਹਰਾ

ਨੱਕ ਵਿਚ ਤਲਵਾਰ ਅਟਕ ਕੇ ਹੱਥ ਵਿਚੋਂ ਛੁਟ ਗਈ। (ਉਸ ਇਸਤਰੀ ਦੀ) ਬਾਂਹ ਹਾਥੀ ਦੀ ਅੰਬਾਰੀ ਨਾਲ ਲਗੀ ਅਤੇ ਵੰਗਾਂ ਟੁੱਟ ਗਈਆਂ।੧੩।

ਚੌਪਈ

ਤਦ ਸੰਮੀ ਨੇ ਸੈਹਬੀ ਸੰਭਾਲ ਲਈ ਅਤੇ ਵੱਡੇ ਵੈਰੀ ਦੀ ਛਾਤੀ ਵਿਚ ਮਾਰੀ। ਬਰਛੇ ਵਿਚ ਪਰੋ ਕੇ (ਅੰਬਾਰੀ ਤੋਂ) ਉਤਾਰ ਲਿਆ ਅਤੇ ਸਭ ਨੂੰ ਵਿਖਾ ਕੇ ਧਰਤੀ ਉਤੇ ਸੁਟ ਦਿੱਤਾ।੧੪।

ਵੰਗਾਂ ਵੇਖ ਕੇ ਸੈਦ ਖਾਨ ਨੇ ਇਸਤਰੀ ਨੂੰ ਪਛਾਣਿਆ ਅਤੇ (ਉਸ ਨੂੰ) ਧੰਨ ਧੰਨ ਕਹਿਣ ਲਗਾ। ਇਸ ਦੇ ਪੇਟ ਵਿਚੋਂ ਜੋ ਬੱਚਾ ਪੈਦਾ ਹੋਵੇਗਾ, ਉਹ ਗੱਲਾਂ ਗੱਲਾਂ ਵਿਚ ਹੀ ਲੰਕਾ ਦੇ ਕਿਲ੍ਹੇ ਨੂੰ ਜਿਤ ਲਏਗਾ।੧੫।

ਦੋਹਰਾ

(ਇਸ ਇਸਤਰੀ ਨੇ) ਫੌਜ ਨੂੰ ਚੀਰ ਕੇ ਅਤੇ ਹਾਥੀਆਂ ਨੂੰ ਟਪ ਕੇ ਮੇਰੇ ਉਤੇ ਆ ਕੇ ਵਾਰ ਕੀਤਾ ਹੈ। ਇਨ੍ਹਾਂ ਦਾ ਇਹੀ ਇਨਾਮ ਹੈ ਕਿ ਇਨ੍ਹਾਂ ਨੂੰ ਪਤੀ ਮਿਲਾ ਦੇਈਏ।੧੬। ਇਸ ਤਰ੍ਹਾਂ ਤਲਵਾਰ ਸਿਰ ਵਿਚ ਝਾੜ ਕੇ, ਵੱਡੇ ਘੋੜ ਸਵਾਰਾਂ ਨੂੰ ਮਾਰ ਕੇ ਅਤੇ ਸਾਰੀ ਫੌਜ ਨੂੰ ਮਿਧ ਕੇ (ਉਨ੍ਹਾਂ ਨੇ) ਆਪਣੇ ਪਤੀ ਨੂੰ ਛੁੜਵਾ ਲਿਆ।੧੭।

ਚੌਪਈ

ਸੂਰਬੀਰਾਂ ਨੂੰ ਬਹੁਤ ਤਰ੍ਹਾਂ ਮਾਰਿਆ ਅਤੇ ਖਾਨਾਂ ਨੂੰ ਯੁੱਧ-ਭੂਮੀ ਵਿਚ ਖਦੇੜ ਦਿੱਤਾ। ਆਪਣੇ ਪਤੀ ਨੂੰ ਛੁੜਵਾ ਲਿਆਈਆਂ। ਭਾਂਤ ਭਾਂਤ ਦੇ ਖੁਸ਼ੀ ਦੇ ਵਾਜੇ ਵਜਣ ਲਗੇ।੧੮।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੪੭। ੨੯੫੮। ਚਲਦਾ।*

ਚੌਪਈ

ਕਨੌਜ ਨਗਰ ਵਿਚ ਇਕ ਵੇਸਵਾ ਰਹਿੰਦੀ ਸੀ। ਸੰਸਾਰ ਉਸ ਨੂੰ ਬਹੁਤ ਰੂਪਵਾਨ ਕਹਿੰਦਾ ਸੀ। ਦੁਰਗਾ ਦੱਤ ਨਾਂ ਦਾ ਰਾਜਾ ਉਸ ਦੇ ਵਸ ਵਿਚ ਹੋ ਗਿਆ ਅਤੇ (ਆਪਣੀਆਂ) ਰਾਣੀਆਂ ਨੂੰ ਹਿਰਦੇ ਤੋਂ ਵਿਸਾਰ ਦਿੱਤਾ।੧।

ਰਾਣੀਆਂ ਨੇ ਬੈਠ ਕੇ ਇਹ ਸਲਾਹ ਕੀਤੀ ਕਿ ਰਾਜਾ ਸਾਡੇ ਹੱਥੋਂ ਨਿਕਲ ਗਿਆ ਹੈ। (ਸਾਨੂੰ) ਉਹੀ ਯਤਨ ਮਿਲ ਕੇ ਕਰਨਾ ਚਾਹੀਦਾ ਹੈ ਜਿਸ ਕਰ ਕੇ ਇਸ ਵੇਸਵਾ ਨੂੰ ਮਾਰਿਆ ਜਾਏ।੨।

ਅਤਿਲ

ਰਾਣੀ ਨੇ ਬਿਸਨ ਸਿੰਘ ਨੂੰ ਬੁਲਾਇਆ। ਉਸ ਨਾਲ ਪ੍ਰੇਮ ਪੈਦਾ ਕਰ ਕੇ ਕਾਮ-ਕ੍ਰੀੜਾ ਕੀਤੀ। ਫਿਰ ਉਸ ਨਾਲ ਹਿਤ ਸਹਿਤ ਗੱਲ ਕੀਤੀ ਕਿ ਮੈਨੂੰ (ਆਪਣਾ) ਹਿਤੁ ਜਾਣ ਕੇ ਮੇਰਾ ਇਕ ਕੰਮ ਜ਼ਰੂਰ ਕਰੋ।੩।

ਪ੍ਰਥਮ ਬਹੁਤ ਧਨ ਯਾ ਬੇਸ੍ਵਾ ਕੋ ਦੀਜਿਐ।
 ਬਹੁਰਿ ਰਾਵ ਦੇਖਤ ਹਿਤ ਯਾ ਸੋ ਕੀਜਿਐ।
 ਜਬ ਰਾਜਾ ਸੋ ਯਾ ਕੋ ਨੇਹੁ ਤੁਰਾਇਐ।
 ਹੋ ਬਹੁਰਿ ਆਪਨੇ ਧਾਮ ਬੋਲਿ ਇਹ ਘਾਇਐ। ੪।
 ਪ੍ਰਥਮ ਦਰਬੁ ਬੇਸ੍ਵਾ ਕਹ ਦਯੋ ਬਨਾਇ ਕੈ।
 ਪੁਨਿ ਤਾ ਸੋ ਰਤਿ ਮਾਨੀ ਪ੍ਰੀਤਪਜਾਇ ਕੈ।
 ਜਬ ਤਾ ਕੋ ਨ੍ਰਿਪ ਲੀਨੋ ਸਦਨ ਬੁਲਾਇ ਕੈ।
 ਹੋ ਤੋਨ ਸਭਾ ਮੈ ਬੈਠਿਯੋ ਸੋਊ ਆਇ ਕੈ। ੫।
 ਬਿਸਨ ਸਿੰਘ ਤਿਹ ਕਹਿਯੋ ਕਛੂ ਮੁਸਕਾਇ ਕੈ।
 ਬਹੁਰਿ ਸਾਰਤੈ ਕਰੀ ਨ੍ਰਿਪਹਿ ਦਿਖਰਾਇ ਕੈ।
 ਯਾ ਮੂਰਖ ਨ੍ਰਿਪ ਕੋ ਨਹਿ ਦੇਸੀ ਦੀਜਿਐ।
 ਹੋ ਯਾ ਸੋ ਨੇਹੁ ਬਢਾਇ ਨ ਯਾ ਕੋ ਕੀਜਿਐ। ੬।

ਚੌਪਈ

ਤਬ ਰਾਨੀ ਨ੍ਰਿਪ ਚਲਿ ਆਈ। ਸਕਲ ਭੇਦ ਤਿਹ ਦਿਯੋ ਬਤਾਈ।
 ਤੁਹਿ ਦੇਖਤ ਦੇਸੀ ਉਹਿ ਦਈ। ਤੋਰੀ ਪ੍ਰੀਤਿ ਕਹਾ ਇਹ ਭਈ। ੭।

ਦੋਹਰਾ

ਤੁਹਿ ਦੇਖਤ ਇਨ ਉਹਿ ਦਈ ਦੇਸੀ ਸੁਨੁ ਮਹਾਰਾਜ।
 ਤਾ ਤੇ ਤੁਮਰੋ ਯਾ ਭਏ ਹਿਤ ਕੀਨੋ ਕਿਹ ਕਾਜ। ੮।
 ਬੇਸ੍ਵਾ ਤੁਮ ਕੋ ਭਾਵਈ ਤ੍ਰਯਾਗ ਕਰਿਯੋ ਤੈ ਮੋਹਿ।
 ਔਰ ਪੁਰਖੁ ਤਾ ਕੋ ਰੁਚੈ ਲਾਜ ਨ ਲਾਗਤ ਤੋਹਿ। ੯।

ਚੌਪਈ

ਜੋ ਇਨ ਕੇ ਰਾਖੇ ਪਤਿ ਪੈਐ। ਤੋ ਬਰਾਗਿਨਿਨ ਕ੍ਰਯੋ ਗ੍ਰਿਹ ਲ੍ਯੈਐ।
 ਟਟੂਅਹਿ ਚਤਿ ਜੀਤੇ ਸੰਗ੍ਰਾਮਾ। ਕੋ ਖਰਚੈ ਤਾਜੀ ਪੈ ਦਾਮਾ। ੧੦।

ਦੋਹਰਾ

ਇਨ ਬੇਸ੍ਵਾਨਿ ਕੋ ਲਾਜ ਨਹਿ ਨਹਿ ਜਾਨਤ ਰਸ ਰੀਤਿ।
 ਰਾਵ ਛੋਰਿ ਰੰਕਹਿ ਭਜਹਿ ਪੈਸਨ ਕੀ ਪਰਤੀਤ। ੧੧।

ਅਤਿਲ

ਤੁਮ ਸੇਤੀ ਬਾਹਰ ਕੋ ਨੇਹ ਜਤਾਵਈ।
 ਨਿਜੁ ਹਿਤ ਵਾ ਕੋ ਸੰਗ ਟਕਾ ਜੋ ਲ੍ਯਾਵਈ।
 ਔਰ ਸਦਨ ਮੋ ਜਾਤ ਜੁ ਯਾਹਿ ਬਤਾਇਐ।
 ਹੋ ਤਬ ਰਾਜਾ ਜੁ ਇਹ ਕਹ ਲੀਕ ਲਗਾਇਐ। ੧੨।

ਪਹਿਲਾਂ ਤਾਂ ਇਸ ਵੇਸਵਾ ਨੂੰ ਬਹੁਤ ਧਨ ਦਿਓ ਅਤੇ ਫਿਰ ਰਾਜੇ ਦੇ ਵੇਖਦਿਆਂ ਉਸ ਨਾਲ ਪ੍ਰੇਮ ਦਾ ਪ੍ਰਗਟਾਵਾ ਕਰੋ। ਜਦ ਇਸ ਦਾ ਰਾਜੇ ਨਾਲੋਂ ਪ੍ਰੇਮ ਟੁਟ ਜਾਵੇ ਤਾਂ ਫਿਰ ਇਸ ਨੂੰ ਆਪਣੇ ਘਰ ਬੁਲਾ ਕੇ ਮਾਰ ਦਿਓ।੪।

ਪਹਿਲਾਂ ਤਾਂ ਵੇਸਵਾ ਨੂੰ ਬਹੁਤ ਸਾਰਾ ਧਨ ਦਿੱਤਾ। ਫਿਰ ਪ੍ਰੇਮ ਪੈਦਾ ਕਰ ਕੇ ਉਸ ਨਾਲ ਰਤੀ-ਕ੍ਰੀੜਾ ਕੀਤੀ। ਜਦ ਰਾਜੇ ਨੇ ਉਸ (ਵੇਸਵਾ) ਨੂੰ ਸਦਨ (ਅਥਵਾ ਸਭਾ) ਵਿਚ ਬੁਲਾਇਆ ਤਾਂ ਉਹ (ਬਿਸ਼ਨ ਸਿੰਘ) ਵੀ ਉਸ ਸਭਾ ਵਿਚ ਆ ਕੇ ਬੈਠ ਗਿਆ।੫।

ਬਿਸ਼ਨ ਸਿੰਘ ਨੇ ਕੁਝ ਹਸ ਕੇ ਉਸ ਨੂੰ ਕਿਹਾ ਅਤੇ ਫਿਰ ਰਾਜੇ ਨੂੰ ਵਿਖਾਉਂਦੇ ਹੋਇਆਂ ਇਸ਼ਾਰੇ ਕੀਤੇ। ਇਸ ਮੂਰਖ ਰਾਜੇ ਨੂੰ ਹੋਰ ਹਾਵ ਭਾਵ ('ਦੇਸੀ') ਨ ਵਿਖਾ। ਇਸ ਨਾਲ ਪ੍ਰੇਮ ਵਧਾ ਕੇ ਅਜਿਹਾ ਨ ਕਰ।੬।

ਚੌਪਈ

ਤਦ ਰਾਣੀ ਰਾਜੇ ਕੋਲ ਚਲ ਕੇ ਆ ਗਈ ਅਤੇ ਉਸ ਨੂੰ ਸਾਰੀ ਗੱਲ ਦਸ ਦਿੱਤੀ। ਤੁਹਾਡੇ ਵੇਖਦੇ ਹੋਇਆਂ ਉਹ ਹਾਵ-ਭਾਵ ਉਸ ਨੂੰ ਦਿਖਾ ਰਹੀ ਹੈ। ਤੇਰੀ ਇਸ ਨਾਲ ਕਿਹੋ ਜਿਹੀ ਪ੍ਰੀਤ ਹੈ।੭।

ਦੋਹਰਾ

ਹੇ ਮਹਾਰਾਜ! ਸੁਣੋ, ਤੁਹਾਡੇ ਵੇਖਦੇ ਹੋਇਆਂ ਇਸ ਨੇ ਹਾਵ-ਭਾਵ ਉਸ ਨੂੰ ਵਿਖਾਏ ਹਨ। ਤਾਂ ਫਿਰ ਇਸ ਨਾਲ ਕੀਤਾ ਪਿਆਰ ਕਿਸ ਕੰਮ ਦਾ।੮। ਵੇਸਵਾ ਤੁਹਾਨੂੰ ਚੰਗੀ ਲਗਦੀ ਹੈ ਅਤੇ ਮੈਨੂੰ ਤਿਆਗ ਦਿੱਤਾ ਹੈ। ਉਸ ਨੂੰ ਹੋਰ ਮਰਦ ਚੰਗਾ ਲਗਦਾ ਹੈ, ਕੀ ਤੁਹਾਨੂੰ ਲਾਜ ਨਹੀਂ ਲਗਦੀ।੯।

ਚੌਪਈ

ਜੇ ਇਸ (ਵੇਸਵਾ) ਨੂੰ ਘਰ ਵਿਚ ਰਖਣ ਨਾਲ ਇਜ਼ਤ ('ਪਤਿ') ਮਿਲਦੀ ਹੈ ਤਾਂ (ਫਿਰ) ਸ਼੍ਰੇਸ਼ਠ ਇਸਤਰੀਆਂ ('ਬਰਾਗਿਨਿਨ') ਨੂੰ ਘਰ ਵਿਚ ਕਿਉਂ ਲਿਆਉਂਦਾ ਜਾਏ। ਜੇ ਟਟੂ ਉਤੇ ਚੜ੍ਹ ਕੇ ਜੰਗ ਜਿਤੀ ਜਾ ਸਕੇ, ਤਾਂ ਫਿਰ ਘੋੜਿਆਂ ਉਤੇ ਪੈਸੇ ਖਰਚਣ ਦੀ ਕੀ ਲੋੜ ਹੈ।੧੦।

ਦੋਹਰਾ

ਇਨ੍ਹਾਂ ਵੇਸਵਾਵਾਂ ਨੂੰ (ਕਿਸੇ ਤਰ੍ਹਾਂ ਦੀ) ਕੋਈ ਲਾਜ ਨਹੀਂ ਹੈ ਅਤੇ ਨ ਹੀ ਪ੍ਰੇਮ ਦੀ ਰੀਤ ਨੂੰ ਜਾਣਦੀਆਂ ਹਨ। ਇਹ ਪੈਸਿਆਂ ਲਈ ਰਾਜਿਆਂ ਨੂੰ ਛੱਡ ਕੇ ਰੰਕਾਂ ਨਾਲ ਰਮਣ ਕਰ ਸਕਦੀਆਂ ਹਨ।੧੧।

ਅੰਤਲ

ਇਹ ਤੁਹਾਡੇ ਨਾਲ ਬਾਹਰੋਂ ਪ੍ਰੇਮ ਪ੍ਰਗਟ ਕਰਦੀ ਹੈ, ਪਰ (ਇਸ ਦਾ) ਆਪਣਾ ਹਿਤ ਉਸ ਨਾਲ ਹੈ ਜੋ ਧਨ ਲਿਆਉਂਦਾ ਹੈ। ਜੇ ਦਸ ਦਿੱਤਾ ਜਾਏ ਕਿ ਇਹ ਕਿਸੇ ਹੋਰ ਦੇ ਘਰ ਜਾਂਦੀ ਹੈ, ਤਦ ਹੇ ਰਾਜਨ! ਇਸ ਦੇ ਸੰਬੰਧ ਤੇ ਲਕੀਰ ਹੀ ਫੇਰ ਦੇਣੀ ਚਾਹੀਦੀ ਹੈ (ਅਰਥਾਤ ਸੰਬੰਧ ਖਤਮ ਕਰ ਦੇਣਾ ਚਾਹੀਦਾ ਹੈ)।੧੨।

ਦੋਹਰਾ

ਇਤ ਰਾਨੀ ਰਾਜਾ ਭਏ ਐਸ ਕਹਿਯੋ ਸਮੁਝਾਇ।
ਮਨੁਛ ਪਠੈ ਉਤ ਜਾਰ ਕੋ ਬੇਸ੍ਵਾ ਲਈ ਬੁਲਾਇ। ੧੩।

ਚੌਪਈ

ਜਬ ਬੇਸ੍ਵਾ ਤਾ ਕੇ ਘਰ ਗਈ। ਰਨਿਯਹਿ ਆਨਿ ਸਖੀ ਸੁਧਿ ਦਈ।
ਨਿਜੁ ਪਤਿ ਕੋ ਲੈ ਚਰਿਤਿ ਦਿਖਾਇਯੋ। ਨ੍ਰਿਪ ਧ੍ਰਿਗ ਚਿਤ ਆਪਨ ਠਹਰਾਯੋ। ੧੪।

ਦੋਹਰਾ

ਮੈ ਜਾ ਕੋ ਧਨੁ ਅਮਿਤ ਦੈ ਕਰੀ ਆਪਨੀ ਯਾਰ।
ਤਿਨ ਪੈਸਨ ਹਿਤ ਤ੍ਯਾਗ ਮੁਹਿ ਅਨਤੈ ਕਿਯੋ ਪ੍ਰਯਾਰ। ੧੫।

ਅੰਤਲ

ਬੇਸ੍ਵਾ ਬਾਹਰ ਆਈ ਕੇਲ ਕਮਾਇ ਕੈ।
ਰਾਵ ਲਰਿਕਵਾ ਦਏ ਬਹੁਤ ਚਿਮਟਾਇ ਕੈ।
ਕੇਲ ਕਰਤ ਮਰਿ ਗਈ ਤਵਨ ਦੁਖ ਪਾਇਯੋ।
ਹੋ ਕੈਸੁ ਪੋਸਨੀ ਰਾਨੀ ਚਰਿਤ ਬਨਾਇਯੋ। ੧੬। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਤਾਲੀਸਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੪੮। ੨੯੭੪। ਅਫ਼ਜ਼ੀ।

ਚੌਪਈ

ਪਰਬਤ ਸਿੰਘ ਪੋਸਤੀ ਰਹੈ। ਪਾਚਿਸਤ੍ਰੀ ਜਾ ਕੇ ਜਗ ਕਹੈ।
ਪੋਸਤ ਪਿਯਤ ਕਬਹੂੰ ਨ ਅਘਾਵੈ। ਤਾ ਕੋ ਕਵਨ ਮੋਲ ਲੈ ਪ੍ਰਯਾਵੈ। ੧।

ਇਕ ਦਿਨ ਟੂਟਿ ਅਮਲ ਤਿਹ ਗਯੋ। ਅਧਿਕ ਦੁਖੀ ਤਬ ਹੀ ਸੋ ਭਯੋ।
ਤਬ ਪਾਚੇ ਇਸਤ੍ਰਿਨ ਸੁਨਿ ਪਯੋ। ਖੋਜਿ ਰਹੀ ਗ੍ਰਿਹ ਕਛੂ ਨ ਲਹਿਯੋ। ੨।

ਤਬ ਪਾਚੇ ਮਿਲਿ ਮਤੋ ਬਿਚਾਰਿਯੋ। ਊਪਰ ਖਾਟ ਦੁਖਿਤ ਸੋ ਡਾਰਿਯੋ।
ਇਨ ਗਾਡਨ ਲੈ ਚਲੈ ਉਚਾਰਿਯੋ। ਨਿਜੁ ਮਨ ਯਹੇ ਤ੍ਰਿਯਾਨ ਬਿਚਾਰਿਯੋ। ੩।

ਅੰਤਲ

ਡੰਡਕਾਰ ਕੇ ਬੀਚ ਜਬੈ ਤ੍ਰਿਯ ਵੈ ਗਈ।
ਮਾਰਗ ਮਹਿ ਗਡਹਾ ਗਹਿਰੋ ਨਿਰਖਤ ਭਈ।
ਆਵਤ ਲਖੇ ਬਟਊਆ ਧਨ ਲੀਨੇ ਘਨੋ।
ਹੋ ਕਹਿਯੋ ਹਮਾਰੇ ਸੋਦੇ ਅਬ ਆਛੇ ਬਨੋ। ੪।

ਦੌਹਰਾ

ਇਧਰ ਰਾਣੀ ਨੇ ਰਾਜੇ ਨੂੰ ਇਸ ਤਰ੍ਹਾਂ ਕਹਿ ਕੇ ਸਮਝਾਇਆ ਅਤੇ ਉਧਰ ਉਸ ਯਾਰ ਵਲੋਂ ਬੰਦਾ ਭੇਜ ਕੇ ਵੇਸਵਾ ਨੂੰ ਬੁਲਵਾ ਲਿਆ।੧੩।

ਚੌਪਈ

ਜਦ ਵੇਸਵਾ ਉਸ (ਯਾਰ) ਦੇ ਘਰ ਗਈ ਤਾਂ ਰਾਣੀ ਨੂੰ ਸਖੀ ਨੇ ਆ ਕੇ ਦਸਿਆ। (ਰਾਣੀ ਨੇ) ਆਪਣੇ ਪਤੀ ਨੂੰ ਉਸ ਦਾ ਚਰਿਤ੍ਰ ਵਿਖਾ ਦਿੱਤਾ ਅਤੇ ਰਾਜੇ ਨੇ ਆਪਣੇ ਚਿਤ ਨੂੰ ਧਿਕਾਰਿਆ।੧੪।

ਦੌਹਰਾ

(ਰਾਜਾ ਸੋਚਣ ਲਗਾ) ਜਿਸ ਨੂੰ ਮੈਂ ਬੇਸ਼ੁਮਾਰ ਧਨ ਦੇ ਕੇ ਆਪਣਾ ਮਿਤਰ ਬਣਾਇਆ ਸੀ, ਉਸ ਨੇ ਪੈਸਿਆਂ ਲਈ ਮੈਨੂੰ ਤਿਆਗ ਕੇ ਹੋਰ ਨੂੰ ਪਿਆਰ ਕਰ ਲਿਆ ਹੈ।੧੫।

ਅੰਤਲ

ਜਦ (ਯਾਰ ਨਾਲ) ਪ੍ਰੇਮ-ਕ੍ਰੀੜਾ ਕਰ ਕੇ ਵੇਸਵਾ ਬਾਹਰ ਆਈ ਤਾਂ ਰਾਜੇ ਨੇ ਉਸ ਦੇ ਪਿਛੇ ਕਈ ਲੜਕੇ ਲਗਾ ਦਿੱਤੇ। ਉਨ੍ਹਾਂ ਨਾਲ (ਜ਼ਬਰਦਸਤੀ) ਕਾਮ-ਕ੍ਰੀੜਾ ਕਰਦਿਆਂ ਦੁਖ ਪਾ ਕੇ (ਉਹ) ਮਰ ਗਈ। ਰਾਣੀ ਨੇ ਵੇਸਵਾ (ਨੂੰ ਗਲੋਂ ਲਾਹਣ ਲਈ) ਕਿਸ ਤਰ੍ਹਾਂ ਦਾ ਚਰਿਤ੍ਰ ਬਣਾਇਆ।੧੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬੰਧ ਦੇ ੧੪੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੧੪੮। ੨੯੭੪। ਚਲਦਾ।

ਚੌਪਈ

ਪਰਬਤ ਸਿੰਘ ਨਾਂ ਦਾ ਇਕ ਪੋਸਤੀ ਰਹਿੰਦਾ ਸੀ। ਉਸ ਦੇ (ਘਰ) ਪੰਜ ਇਸਤਰੀਆਂ ਦਸੀਆਂ ਜਾਂਦੀਆਂ ਸਨ। ਉਹ ਪੋਸਤ ਪੀਂਦਿਆਂ ਕਦੇ ਤ੍ਰਿਪਤ ਨਹੀਂ ਹੁੰਦਾ ਸੀ। ਉਸ ਨੂੰ ਭਲਾ ਕੌਣ ਮੁਲ ਲੈ ਕੇ (ਪੋਸਤ) ਪਿਲਾਵੇ।੧।

ਇਕ ਦਿਨ ਉਸ ਦਾ ਅਮਲ ਟੁੱਟ ਗਿਆ। ਤਦ ਹੀ ਉਹ ਬਹੁਤ ਦੁਖੀ ਹੋ ਗਿਆ। ਤਦ ਪੰਜਾਂ ਇਸਤਰੀਆਂ ਨੇ ਸੁਣਿਆ (ਕਿ ਉਸ ਦਾ ਅਮਲ ਟੁੱਟ ਗਿਆ ਹੈ), ਤਾਂ ਘਰੋਂ ਲਭਣ ਤੇ ਵੀ ਉਨ੍ਹਾਂ ਨੂੰ ਕੁਝ ਨ ਮਿਲਿਆ।੨।

ਤਦ ਪੰਜਾਂ ਨੇ ਮਿਲ ਕੇ ਮਤਾ ਪਕਾਇਆ ਅਤੇ ਉਸ ਦੁਖਿਆਰੇ ਨੂੰ ਮੰਜੀ ਉਤੇ ਲਿਟਾ ਦਿੱਤਾ। ਉਨ੍ਹਾਂ ਇਸਤਰੀਆਂ ਨੇ ਮਨ ਵਿਚ ਵਿਚਾਰ ਕਰ ਕੇ ਕਿਹਾ ਕਿ ਇਸ ਨੂੰ ਕਿਤੇ ਦਬਣ ਲੈ ਚਲੀਏ।੩।

ਅੰਤਲ

ਜਦ ਉਹ ਇਸਤਰੀਆਂ ਉਜਾੜ ('ਡੰਡਕਾਰ') ਵਿਚ ਗਈਆਂ ਤਾਂ ਉਨ੍ਹਾਂ ਨੇ ਰਸਤੇ ਵਿਚ ਇਹ ਡੂੰਘਾ ਟੋਆ ਵੇਖਿਆ। (ਇਸ ਦੇ ਨਾਲ ਹੀ ਉਨ੍ਹਾਂ ਨੇ) ਬਹੁਤ ਸਾਰਾ ਧਨ ਲਿਆਉਂਦੇ ਹੋਏ ਰਾਹੀ ਵੇਖੇ। (ਉਨ੍ਹਾਂ ਨੇ) ਸੋਚਿਆ ਕਿ ਹੁਣ ਸਾਡਾ ਸੌਦਾ ਚੰਗਾ ਬਣੇਗਾ।੪।

ਸੁਨਹੋ ਬੀਰ ਬਟਾਊ ਬਾਤ ਬਲੋਚ ਸਭ।
 ਪਿਯ ਗਾਡਨ ਕੇ ਹੇਤ ਇਹਾ ਆਈ ਹਮ ਸਭ ਅਬ।
 ਯਾ ਸੋ ਆਨਿ ਜਨਾਜੋ ਅਬੈ ਸਵਾਰਿਯੈ।
 ਹੋ ਹਮਰੇ ਗੁਨ ਔਗੁਨ ਨ ਹਿ੍ਰਦੈ ਬਿਚਾਰਿਯੈ। ੫।
 ਉਸਟਨ ਤੇ ਸਭ ਉਤਰਿ ਬਲੋਚ ਤਹਾ ਗਏ।
 ਨੀਤ ਖੈਰ ਕੀ ਫਾਤਯਾ ਦੇਤ ਊਹਾ ਭਏ।
 ਤਾ ਕੋ ਪਰੇ ਸੁਮਾਰ ਮ੍ਰਿਤਕ ਕੀ ਜੁਯੋ ਨਿਰਖ।
 ਹੋ ਨਿਕਟ ਇਸਥਿਤਹ ਭਏ ਗੜਾ ਕੋ ਗੋਰ ਲਖਿ। ੬।
 ਲੀਨੀ ਖਾਟ ਉਠਾਇ ਮ੍ਰਿਤਕ ਤਿਹ ਜਾਨਿ ਕੈ।
 ਸਕਿਯੋ ਨ ਭੇਦ ਅਭੇਦ ਕਛੂ ਪਹਿਚਾਨਿ ਕੈ।
 ਜਬ ਤਾ ਪੈ ਸਭ ਹੀ ਇਸਥਿਤ ਭੇ ਆਇ ਕੈ।
 ਹੋ ਡਾਰਿ ਫਾਸਿਯਨ ਗਡਹੇ ਦਏ ਗਿਰਾਇ ਕੈ। ੭।
 ਏਕ ਗਾਵ ਤੇ ਦੌਰਿ ਆਫੂ ਲ੍ਯਾਵਤਿ ਭਈ।
 ਏਕ ਪੁਕਾਰਤ ਊਚ ਚਲੀ ਕੋਸਕ ਗਈ।
 ਬਹੁ ਲੋਗਨ ਕੋ ਲ੍ਯਾਇ ਸੁ ਉਨ ਕੋ ਘਾਇ ਕੈ।
 ਹੋ ਕਹਿ ਫਾਸਿਨ ਪਤਿ ਹਨੇ ਦਏ ਦਿਖਰਾਇ ਕੈ। ੮।

ਚੌਪਈ

ਪੰਚ ਇਸਤ੍ਰੀ ਤਿਨ ਜੁਤ ਆਈ। ਧਨਵੰਤੀ ਅਤਿ ਠਗਨ ਤਕਾਈ।
 ਪੰਚਨ ਕੇ ਫਾਸੀ ਗਹਿ ਡਾਰੀ। ਹਮ ਪਾਂਚੋ ਰਹਿ ਗਈ ਬਿਚਾਰੀ। ੯।

ਦੋਹਰਾ

ਪਤਿ ਮਾਰੇ ਫਾਸਿਨ ਠਗਨ ਸਾਥੀ ਰਹਿਯੋ ਨ ਕੋਇ।
 ਹਮ ਬਨ ਮੈ ਏਕਲ ਤ੍ਰਿਯਾ ਦੈਵ ਕਹਾ ਗਤਿ ਹੋਇ। ੧੦।

ਚੌਪਈ

ਕਾਜੀ ਕੋਟਵਾਰ ਤਹ ਆਏ। ਰਨਸਿੰਗੇ ਰਨ ਨਾਦ ਬਜਾਏ।
 ਕੋਪ ਠਾਨ ਯੋ ਬਚਨ ਉਚਾਰੇ। ਹਮ ਸਾਥੀ ਇਹ ਠਾਉ ਤਿਹਾਰੇ। ੧੧।

ਦੋਹਰਾ

ਚਾਰਿ ਊਟ ਮੁਹਰਨ ਭਰੇ ਆਠ ਰੁਪੈਯਨ ਸਾਥ।
 ਪਤਿ ਮੂਏ ਏਊ ਗਏ ਤੋ ਹਮ ਭਈ ਅਨਾਥ। ੧੨।

ਚੌਪਈ

ਤਬ ਕਾਜੀ ਇਹ ਭਾਤਿ ਉਚਾਰੇ। ਤ੍ਰਿਯਾ ਕਛੂ ਜਿਨਿ ਸੋਕ ਬਿਚਾਰੇ।
 ਹਮ ਕੋ ਫਾਰਖਤੀ ਲਿਖ ਦੀਜੈ। ਦ੍ਵਾਦਸ ਊਟ ਆਪਨੇ ਲੀਜੈ। ੧੩।

ਹੇ ਸਾਡੇ ਬਲੋਚ ਭਰਾਵੇ! ਸਾਡੀ ਗੱਲ ਸੁਣੋ। ਅਸੀਂ ਸਾਰੀਆਂ ਇਥੇ ਹੁਣ ਆਪਣੇ ਪਿਆਰੇ ਪਤੀ ਨੂੰ ਦਬਣ ਆਈਆਂ ਹਾਂ। ਇਸ ਦੇ ਜਨਾਜ਼ੇ (ਅਰਥੀ) ਨੂੰ ਹੁਣ ਚੰਗੀ ਤਰ੍ਹਾਂ ਸੰਵਾਰ ਦਿਓ ਅਤੇ ਸਾਡੇ ਗੁਣਾਂ ਔਗੁਣਾਂ ਨੂੰ ਮਨ ਵਿਚ ਨ ਵਿਚਾਰੋ।੫।

ਉਨ੍ਹਾਂ ਤੋਂ ਉਤਰ ਕੇ ਸਾਰੇ ਬਲੋਚ ਉਥੇ ਗਏ। ਉਥੇ ਖੈਰਾਤ ਦਾ ਫ਼ਾਤਿਆ ਪੜ੍ਹਨ ਵਾਸਤੇ ਆ ਗਏ। (ਤਦ) ਉਸ ਨੂੰ ਮੁਰਦਿਆਂ ਵਾਂਗ ਪਏ ਹੋਇਆਂ ਵੇਖ ਕੇ ਟੋਏ ਨੂੰ ਕਬਰ ਸਮਝ ਕੇ ਕੋਲ ਖੜੇ ਗਏ।੬।

ਉਨ੍ਹਾਂ ਨੇ ਉਸ ਨੂੰ ਮੋਇਆ ਹੋਇਆ ਸਮਝ ਕੇ ਉਸ ਦੀ ਮੰਜੀ ਚੁਕ ਲਈ। ਉਸ ਦੇ ਭੇਦ ਅਭੇਦ ਨੂੰ ਕੁਝ ਵੀ ਸਮਝ ਨ ਸਕੇ। ਜਦ ਉਹ ਸਾਰੇ (ਟੋਏ ਕੋਲ) ਆ ਕੇ ਖੜੇ ਗਏ (ਤਾਂ ਉਨ੍ਹਾਂ ਇਸਤਰੀਆਂ ਨੇ ਉਨ੍ਹਾਂ ਦੇ) ਗਲ ਵਿਚ ਫਾਹੀਆਂ ਪਾ ਕੇ ਟੋਏ ਵਿਚ ਸੁਟ ਦਿੱਤਾ।੭।

ਇਕ (ਇਸਤਰੀ) ਦੌੜ ਕੇ ਪਿੰਡ ਤੋਂ ਅਫ਼ੀਮ ਲੈ ਆਈ। ਇਕ ਉੱਚੀ ਰੋਲਾ ਪਾਂਦੀ ਹੋਈ ਇਕ ਕੋਹ ਦੂਰ ਚਲੀ ਗਈ। ਉਨ੍ਹਾਂ (ਰਾਹੀਆਂ ਨੂੰ) ਮਾਰ ਕੇ ਬਹੁਤ ਸਾਰੇ ਲੋਕਾਂ ਨੂੰ ਲੈ ਆਈ। ਅਤੇ ਵਿਖਾ ਦਿੱਤਾ ਕਿ ਸਾਡੇ ਪਤੀਆਂ ਨੂੰ ਫਾਹੀਆਂ ਪਾ ਕੇ ਮਾਰ ਦਿੱਤਾ ਗਿਆ ਹੈ।੮।

ਚੌਪਈ

ਪੰਜੇ ਇਸਤਰੀਆਂ ਉਨ੍ਹਾਂ (ਲੋਕਾਂ) ਕੋਲ ਆਈਆਂ ਠਗਾਂ ਨੂੰ (ਇਹ) ਬਹੁਤ ਧਨਵਾਨ ਲਗੇ। (ਲੁਟੇਰਿਆਂ ਨੇ ਸਾਡੇ) ਪੰਜ ਪਤੀਆਂ ਨੂੰ ਫਾਂਸੀ ਲਾ ਦਿੱਤਾ ਅਤੇ (ਹੁਣ) ਅਸੀਂ ਪੰਜ ਵਿਚਾਰੀਆਂ ਰਹਿ ਗਈਆਂ ਹਾਂ।੯।

ਦੋਹਰਾ

ਫਾਂਸੀ ਲਗਾ ਕੇ ਸਾਡੇ ਪਤੀਆਂ ਨੂੰ ਠਗਾਂ ਨੇ ਮਾਰ ਦਿੱਤਾ ਹੈ (ਅਤੇ ਸਾਡਾ) ਕੋਈ ਸਾਥੀ ਨਹੀਂ ਰਿਹਾ ਹੈ। ਅਸੀਂ ਬਨ ਵਿਚ ਇਕਲੀਆਂ ਇਸਤਰੀਆਂ ਹਾਂ। ਪਰਮਾਤਮਾ ਜਾਣੇ, ਹੁਣ ਸਾਡਾ ਕੀ ਹਾਲ ਹੋਵੇਗਾ।੧੦।

ਚੌਪਈ

ਕਾਜ਼ੀ ਅਤੇ ਕੋਤਵਾਲ ਉਥੇ ਆਏ। ਰਣ-ਸਿੰਘੇ ਅਤੇ ਨਗਾਰੇ ਵਜਾਏ। (ਉਨ੍ਹਾਂ ਨੇ) ਰੋਹ ਵਿਚ ਆ ਕੇ ਕਿਹਾ ਕਿ ਇਥੇ ਅਸੀਂ ਤੁਹਾਡੇ ਸਾਥੀ ਹਾਂ।੧੧।

ਦੋਹਰਾ

(ਉਹ ਕਹਿਣ ਲਗੀਆਂ ਕਿ) ਚਾਰ ਉਠ ਮੋਹਰਾਂ ਨਾਲ ਲਦੇ ਹੋਏ ਹਨ ਅਤੇ ਅੱਠ ਰੁਪਯਾਂ ਨਾਲ (ਲਦੇ ਹੋਏ ਹਨ)। ਪਤੀ ਇਸ ਤਰ੍ਹਾਂ ਮਰ ਗਏ ਹਨ ਅਤੇ ਅਸੀਂ ਅਨਾਥ ਹੋ ਗਈਆਂ ਹਾਂ।੧੨।

ਚੌਪਈ

ਤਦ ਕਾਜ਼ੀ ਨੇ ਇਸ ਤਰ੍ਹਾਂ ਕਿਹਾ-- ਹੇ ਇਸਤਰੀਓ! (ਤੁਸੀਂ) ਕੁਝ ਵੀ ਦੁਖ ਨ ਮਨਾਓ। ਸਾਨੂੰ ਫ਼ਾਰਖ਼ਤੀ (ਬੇਬਾਕੀ ਦੀ ਚਿੱਠੀ ਪਤਰੀ) ਲਿਖ ਦਿਓ ਅਤੇ ਆਪਣੇ ਬਾਰ੍ਹਾਂ ਉਠ ਲੈ ਜਾਓ।੧੩।

ਦੋਹਰਾ

ਦੀਨਨ ਕੀ ਰਛਾ ਕਰੀ ਕੋਡੀ ਗਨੀ ਕੁਪਾਇ।
 ਸਭ ਹੀ ਦਯੋ ਬਹੋਰਿ ਧਨ ਧੰਨ ਕਾਜਿਨ ਕੇ ਰਾਇ। ੧੪।
 ਦੁਸਟ ਅਰਿਸਟ ਨਿਵਾਰਿ ਕੈ ਲੀਨੋ ਪਤਹ ਬਚਾਇ।
 ਭਾਤਿ ਭਾਤਿ ਸੇਵਾ ਕਰੀ ਹੀਏ ਹਰਖ ਉਪਜਾਇ। ੧੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਵਿੰਜਵੇ ਚਰਿਤ੍ਰ ਸਮਾਪਤਮ
 ਸਤ੍ਰੁ ਸੁਭਮ ਸਤ੍ਰੁ। ੧੪੯। ੨੯੮੯। ਅਫ਼ਜ਼ੀ।

ਚੌਪਈ

ਰਾਨੀ ਏਕ ਨਗੋਰੇ ਰਹੈ। ਗਰਭਵਤੀ ਤਾ ਕੋ ਜਗ ਕਹੈ।
 ਪੂਤ ਰਾਵ ਕੇ ਗ੍ਰਿਹ ਕੋਊ ਨਾਹੀ। ਚਿੰਤਾ ਇਹੇ ਤਾਹਿ ਮਨ ਮਾਹੀ। ੧।

ਗਰਭਵਤੀ ਆਪਹਿ ਠਹਿਰਾਯੋ। ਪੂਤ ਆਨ ਕੋ ਆਨ ਜਿਵਾਯੋ।
 ਸਭ ਕੋਊ ਪੂਤ ਰਾਵ ਕੋ ਮਾਨੈ। ਤਾ ਕੋ ਭੇਦ ਨ ਕੋਊ ਜਾਨੈ। ੨।

ਅਤਿਲ

ਦੋਇ ਪੁਤ੍ਰ ਜਬ ਤਾਹਿ ਬਿਧਾਤੈ ਪੁਨ ਦਏ।
 ਰੂਪਵੰਤ ਸੁਭ ਸੀਲ ਜਤ ਬ੍ਰਤ ਹੋਤ ਭੇ।
 ਤਬ ਉਨ ਦੁਹੂੰ ਪਾਲਕਨ ਲੈ ਕੈ ਬਿਖੁ ਦਈ।
 ਹੋ ਨਿਜੁ ਪੂਤਨ ਕਹ ਰਾਜ ਪਕਾਵਤ ਤਹ ਭਈ। ੩।

ਭਾਤਿ ਭਾਤਿ ਸੋ ਰੋਦਨ ਕਿਯੋ ਪੁਕਾਰਿ ਕੈ।
 ਨਿਰਖਾ ਤਿਨ ਕੀ ਓਰ ਸਿਰੋਕਚੁਪਾਰਿ ਕੈ।
 ਪ੍ਰਾਨਨਾਥ ਊ ਆਏ ਕਹਿਯੋ ਨ ਸੋਕ ਕਰਿ।
 ਹੋ ਅਕਥ ਕਥਾ ਕੀ ਕਥਾ ਜਾਨਿ ਜਿਯ ਧੀਰ ਧਰਿ। ੪।

ਦੋਹਰਾ

ਜਿਯਤ ਤਿਹਾਰੇ ਪੂਤ ਦੇ ਸਦਾ ਰਹੈ ਜਗ ਮਾਹਿ।
 ਉਨ ਕੋ ਸੋਕ ਨ ਕੀਜਿਯੈ ਜਿਯਤ ਅਜੋ ਤਵ ਨਾਹ। ੫।

ਚੌਪਈ

ਜੇ ਕੋਊ ਤ੍ਰਿਯਾ ਤਹਾ ਚਲਿ ਆਵੈ। ਯਹੈ ਆਹਿ ਪਰਬੋਧ ਜਤਾਵੈ।
 ਜਿਯੋ ਚਾਰਿ ਜੁਗ ਪੂਤ ਤਿਹਾਰੇ। ਦੋਊਅਨ ਕੋ ਨਹਿ ਸੋਕ ਬਿਚਾਰੇ। ੬।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੰਜਾਹ ਚਰਿਤ੍ਰ ਸਮਾਪਤਮ
 ਸਤ੍ਰੁ ਸੁਭਮ ਸਤ੍ਰੁ। ੧੫੦। ੨੯੯੫। ਅਫ਼ਜ਼ੀ।

ਦੋਹਰਾ

(ਇਸਤਰੀਆਂ ਨੇ ਕਿਹਾ ਤੁਸੀਂ) ਅਸਾਂ ਅਨਾਥਾਂ ਦੀ ਰਖਿਆ ਕੀਤੀ ਹੈ ਅਤੇ ਇਕ ਕੋਢੀ ਪ੍ਰਾਪਤ ਕਰਨਾ ਮਾੜਾ ਸਮਝਿਆ ਹੈ। ਫਿਰ ਤੁਸੀਂ ਸਾਰਾ ਧਨ ਦੇ ਦਿੱਤਾ ਹੈ। ਹੇ ਕਾਜ਼ੀਆਂ ਦੇ ਸੁਆਮੀ! (ਤੁਸੀਂ) ਧੰਨ ਹੋ। ੧੪। ਦੁਸ਼ਟਾਂ ਅਤੇ ਦੁੱਖਾਂ ਨੂੰ ਹਟਾ ਕੇ ਪਤੀ ਨੂੰ ਬਚਾ ਲਿਆ ਅਤੇ ਮਨ ਵਿਚ ਪ੍ਰਸੰਨ ਹੋ ਕੇ ਉਸ ਦੀ ਕਈ ਤਰ੍ਹਾਂ ਨਾਲ ਸੇਵਾ ਕੀਤੀ। ੧੫।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੪੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੪੯। ੨੯੮੯। ਚਲਦਾ।

ਚੌਪਈ

ਨਗੌਰ ਨਗਰ ਵਿਚ ਇਕ ਰਾਣੀ ਰਹਿੰਦੀ ਸੀ। ਉਸ ਨੂੰ ਜਗਤ ਵਾਲੇ ਗਰਭਵਤੀ ਕਹਿੰਦੇ ਸਨ। ਰਾਜੇ ਦੇ ਘਰ ਕੋਈ ਪੁੱਤਰ ਨਹੀਂ ਸੀ। ਉਸ ਦੇ ਮਨ ਵਿਚ ਇਹੀ ਚਿੰਤਾ ਰਹਿੰਦੀ ਸੀ। ੧।

(ਉਸ ਨੇ) ਆਪਣੇ ਆਪ ਨੂੰ ਗਰਭਵਤੀ ਠਹਿਰਾਇਆ ਅਤੇ ਕਿਸੇ ਹੋਰ ਦਾ ਪੁੱਤਰ (ਆਪਣੇ ਘਰ ਵਿਚ) ਆ ਜਮਵਾਇਆ। ਸਾਰੇ ਉਸ ਨੂੰ ਰਾਜੇ ਦਾ ਪੁੱਤਰ ਸਮਝਣ ਲਗੇ। ਉਸ ਦਾ ਅਸਲ ਭੇਦ ਕੋਈ ਨਹੀਂ ਸਮਝਦਾ ਸੀ। ੨।

ਅੰਤਿਲ

ਜਦ ਫਿਰ ਪਰਮਾਤਮਾ ਨੇ ਉਸ ਨੂੰ ਦੋ ਪੁੱਤਰ ਦਿੱਤੇ, ਉਹ ਬਹੁਤ ਰੂਪਵਾਨ, ਸੁਘੜ ਜਤ ਬ੍ਰਤ ਵਾਲੇ ਅਤੇ ਸ਼ੀਲਵਾਨ ਸਨ। ਤਦ ਉਨ੍ਹਾਂ ਦੋਹਾਂ ਨੇ ਪਾਲੇ ਹੋਏ ਪੁੱਤਰ ਨੂੰ ਵਿਸ਼ ਦੇ ਦਿੱਤੀ ਅਤੇ (ਰਾਣੀ) ਆਪਣੇ ਪੁੱਤਰਾਂ ਨੂੰ ਰਾਜ ਭਾਗ ਦੇਣ ਦੀ ਸੋਚਣ ਲਗੀ। ੩।

ਉਹ ਭਾਂਤ ਭਾਂਤ ਨਾਲ ਕੁਰਲਾ ਕੇ ਰੋਣ ਲਗੀ। ਸਿਰ ਦੇ ਵਾਲ ਪੁਟਦੀ ਹੋਈ ਉਸ ਵਲ ਵੇਖਣ ਲਗੀ। ਪ੍ਰਾਣਨਾਥ (ਰਾਜਾ) ਆਇਆ ਅਤੇ ਕਹਿਣ ਲਗਾ, ਦੁਖੀ ਨ ਹੋ। ਇਸ ਨੂੰ ਅਕਬਨੀ ਪਰਮਾਤਮਾ ਦੀ ਕਥਾ ਜਾਣ ਅਤੇ ਧੀਰਜ ਧਾਰਨ ਕਰ। ੪।

ਦੋਹਰਾ

ਤੇਰੇ ਦੋ ਪੁੱਤਰ ਸਦਾ ਜਗਤ ਵਿਚ ਜੀਉਂਦੇ ਰਹਿਣ। ਉਸ ਦਾ ਦੁਖ ਨ ਮੰਨਾ, ਅਜੇ ਤਾਂ ਤੇਰਾ ਪਤੀ ਵੀ ਜੀਉਂਦਾ ਹੈ। ੫।

ਚੌਪਈ

ਜੇ ਕੋਈ ਇਸਤਰੀ ਉਥੇ (ਅਫਸੋਸ ਕਰਨ ਲਈ) ਚਲ ਕੇ ਆਉਂਦੀ, ਤਾਂ ਇਹੀ ਗੱਲ ਸਮਝਾਉਂਦੀ ਕਿ ਤੇਰੇ ਪੁੱਤਰ ਚਾਰ ਯੁੱਗਾਂ ਤਕ ਜੀਣ ਅਤੇ ਦੋਹਾਂ ਦਾ ਕਦੇ ਕੋਈ ਦੁਖ ਨ ਸੋਚ। ੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੫੦। ੨੯੯੫। ਚਲਦਾ।

ਦੋਹਰਾ

ਕੁਪਿਤ ਸਿੰਘ ਰਾਜਾ ਰਹੈ ਰਾਜੌਰੀ ਕੇ ਮਾਹਿ।
ਸਦਾ ਸੀਲ ਸੁ ਤਾਹਿ ਅਤਿ ਰੋਹ ਤਵਨ ਮੈ ਨਾਹਿ। ੧।

ਚੌਪਈ

ਤ੍ਰਿਯਾ ਗੁਮਾਨ ਮਤੀ ਤਿਹ ਜਨਿਯਤ। ਅਤਿ ਸੁੰਦਰਿ ਤਿਹੁ ਲੋਕ ਬਖਨਿਯਤ।
ਪਤਿ ਕੇ ਸੰਗ ਨੇਹ ਤਿਹ ਭਾਰੇ। ਵਾ ਕੇ ਰਹਤ ਪ੍ਰਾਨ ਤੇ ਪ੍ਰਯਾਰੇ। ੨।

ਜਬ ਰਾਜਾ ਰਨ ਕਾਜ ਸਿਧਾਰੈ। ਤਬ ਰਾਨੀ ਇਹ ਭਾਤਿ ਉਚਾਰੈ।
ਹੋ ਨਹਿ ਤੁਮੈ ਛੋਰਿ ਗ੍ਰਿਹ ਰਹਿਹੋ। ਪ੍ਰਾਨਨਾਥ ਕੇ ਚਰਨਨ ਗਹਿਹੋ। ੩।
ਜਬ ਨ੍ਰਿਪ ਕੋ ਰਨ ਬਨਿ ਕਹੂੰ ਆਵੈ। ਤ੍ਰਿਯ ਆਗੈ ਹੈ ਖੜਗ ਬਜਾਵੈ।
ਬੈਰਿਨ ਜੀਤਿ ਬਹੁਰਿ ਘਰ ਆਵੈ। ਭਾਤਿ ਭਾਤਿ ਕੇ ਭੋਗ ਕਮਾਵੈ। ੪।

ਇਕ ਦਿਨ ਜੁਧ ਨ੍ਰਿਪਹਿ ਬਨਿ ਆਯੋ। ਚੜਿ ਗੈ ਪੈ ਤ੍ਰਿਯ ਸਹਿਤ ਸਿਧਾਯੋ।
ਜਾਤਹਿ ਪਰਿਯੋ ਭੇਰ ਰਨ ਭਾਰੀ। ਨਾਚੇ ਸੂਰ ਬੀਰ ਹੰਕਾਰੀ। ੫।

ਅਤਿਲ

ਭਾਤਿ ਭਾਤਿ ਰਨ ਸੁਭਟ ਸੰਘਾਰੇ ਕੋਪ ਕਰਿ।
ਭਾਤਿ ਭਾਤਿ ਰਬ ਬਾਜ ਬਿਦਾਰੇ ਸਰ ਪ੍ਰਹਰਿ।
ਨਿਰਖਿ ਜੁਧ ਕੋ ਸੂਰ ਪਰੇ ਅਰਰਾਇ ਕੈ।
ਹੋ ਮੰਦਲ ਤੂਰ ਮ੍ਰਿਦੰਗ ਮੁਚੰਗ ਬਜਾਇ ਕੈ। ੬।

ਪਠੇ ਪਖਰਿਯਨ ਕੋਪ ਅਧਿਕ ਜਿਯ ਮੈ ਜਗ੍ਯੋ।
ਸਜੇ ਸੰਜੋਅਨ ਸੈਨ ਦੁਹੂੰ ਦਿਸਿ ਉਮਗ੍ਯੋ।
ਬਜੇ ਜੁਝਊਆ ਨਾਦ ਪਰੇ ਅਰਰਾਇ ਕੈ।
ਹੋ ਟੂਕ ਟੂਕ ਹੈ ਜੁਝੇ ਸੁਭਟ ਸਮੁਹਾਇ ਕੈ। ੭।

ਚਟਪਟ ਸੁਭਟ ਬਿਕਟਿ ਕਟਿ ਕਟਿ ਕੇ ਭੂ ਪਰੈ।
ਖੰਡਿ ਖੰਡਿ ਕਿਤੇ ਅਖੰਡਿਯਨ ਖਹਿ ਖਗਨ ਮਰੈ।
ਟੂਕ ਟੂਕ ਹੈ ਗਿਰੇ ਨ ਮੋਰੈ ਨੈਕ ਮਨ।
ਹੋ ਪ੍ਰਲੈ ਕਾਲ ਸੋ ਕਿਯੋ ਬਿਧਾਤੈ ਬਹੁਰਿ ਜਨੁ। ੮।

ਜਬ ਰਾਨੀ ਕੈ ਸਹਿਤ ਰਾਵ ਜੂ ਰਿਸਿ ਭਰੈ।
ਦੋਊ ਕੈਬਰ ਕਠਿਨ ਕਮਾਨਨ ਕਰ ਧਰੈ।
ਦਛਿਨ ਬਿਸਿਖ ਦਿਖਾਇ ਬਾਮ ਅਰਿ ਮਾਰਹੀ।
ਹੋ ਏਕ ਘਾਇ ਕੈ ਸੰਗ ਚੂਰ ਕਰਿ ਡਾਰਹੀ। ੯।

ਦੌਹਰਾ

ਰਾਜੌਰੀ ਵਿਚ ਕੁਪਿਤ ਸਿੰਘ ਨਾਂ ਦਾ (ਇਕ) ਰਾਜਾ ਰਹਿੰਦਾ ਸੀ। ਉਹ ਸਦਾ ਬਹੁਤ ਸ਼ੀਲਵਾਨ ਰਹਿੰਦਾ ਅਤੇ ਉਸ ਨੂੰ ਕਦੇ ਕ੍ਰੋਧ ਨਹੀਂ ਸੀ ਆਉਂਦਾ।੧।

ਚੌਪਈ

ਉਸ ਦੀ ਇਸਤਰੀ ਦਾ ਨਾਂ ਗੁਮਾਨ ਮਤੀ ਸੀ। (ਉਸ ਨੂੰ) ਤਿੰਨਾਂ ਲੋਕਾਂ ਵਿਚ ਸੁੰਦਰ ਕਿਹਾ ਜਾਂਦਾ ਸੀ। ਉਸ ਦਾ ਪਤੀ ਨਾਲ ਬਹੁਤ ਸਨੇਹ ਸੀ ਅਤੇ ਉਸ ਨੂੰ ਪ੍ਰਾਣਾਂ ਤੋਂ ਵੀ ਪਿਆਰਾ ਸਮਝਦੀ ਸੀ।੨।

ਜਦ ਰਾਜਾ ਯੁੱਧ ਲਈ ਜਾਂਦਾ ਤਾਂ ਰਾਣੀ ਇਸ ਤਰ੍ਹਾਂ ਕਹਿੰਦੀ--(ਹੇ ਨਾਥ!) ਮੈਂ ਤੁਹਾਨੂੰ ਛੱਡ ਕੇ ਘਰ ਨਹੀਂ ਰਹਾਂਗੀ ਅਤੇ ਪ੍ਰਾਣਨਾਥ ਦੇ ਚਰਨ ਪਕੜੀ ਰਖਾਂਗੀ।੩।

ਜਦ ਰਾਜੇ ਨੂੰ ਕਿਤੇ ਰਣ-ਖੇਤਰ ਵਿਚ ਜਾਣਾ ਪੈਂਦਾ, ਤਾਂ ਰਾਣੀ ਅਗੇ ਹੋ ਕੇ ਤਲਵਾਰ ਚਲਾਉਂਦੀ ਸੀ। (ਜਦ ਰਾਜਾ) ਵੈਰੀਆਂ ਨੂੰ ਜਿਤ ਕੇ ਘਰ ਪਰਤਦਾ ਸੀ (ਤਾਂ ਉਸ ਨਾਲ) ਭਾਂਤ ਭਾਂਤ ਦੇ ਭੋਗ ਕਰਦੀ ਸੀ।੪।

ਇਕ ਦਿਨ ਰਾਜੇ ਨੂੰ ਯੁੱਧ ਵਿਚ ਜਾਣਾ ਪੈ ਗਿਆ (ਤਾਂ ਉਹ) ਇਸਤਰੀ ਸਮੇਤ ਹਾਥੀ ਉੱਤੇ ਚੜ੍ਹ ਕੇ ਚਲ ਪਿਆ। ਜਾਂਦਿਆਂ ਹੀ ਘਮਸਾਨ ਯੁੱਧ ਵਿਚ ਜਾ ਪਿਆ ਅਤੇ ਹੰਕਾਰੀ ਸੂਰਮੇ ਨਚ ਉਠੇ।੫।

ਅੰਤਲ

(ਰਾਜੇ ਨੇ) ਕ੍ਰੋਧਿਤ ਹੋ ਕੇ ਰਣ-ਭੂਮੀ ਵਿਚ ਭਾਂਤ ਭਾਂਤ ਦੇ ਸੂਰਮੇ ਮਾਰ ਦਿੱਤੇ। ਕਈ ਤਰ੍ਹਾਂ ਦੇ ਬਾਣ ਚਲਾ ਕੇ ਰਥ ਅਤੇ ਘੋੜੇ ਨਸ਼ਟ ਕਰ ਦਿੱਤੇ। ਯੁੱਧ ਨੂੰ ਵੇਖ ਕੇ ਸੂਰਮੇ ਅਰਤਾ ਕੇ ਅਤੇ ਢੋਲ, ਤੂਰ ਅਤੇ ਮ੍ਰਿਦੰਗ-ਮੁਚੰਗ ਵਜਾ ਕੇ ਪੈ ਗਏ।੬।

ਮਨ ਵਿਚ ਅਧਿਕ ਰੋਹ ਪੈਦਾ ਕਰ ਕੇ ਘੋੜਸਵਾਰ ਜਵਾਨ (ਯੁੱਧ-ਭੂਮੀ ਨੂੰ) ਚਲ ਪਏ। ਕਵਚਾਂ ਨਾਲ ਸਜੀ ਹੋਈ ਸੈਨਾ ਦੋਹਾਂ ਪਾਸਿਆਂ ਤੋਂ ਉਮਗ ਪਈ। ਜੂਝਣ ਵਾਲਾ ਨਾਦ ਹੋਣ ਲਗਾ ਅਤੇ (ਸੂਰਮੇ) ਵੰਗਾਰ ਕੇ ਆ ਪਏ ਅਤੇ ਸਾਹਮਣੇ ਹੋ ਕੇ ਲੜਦੇ ਹੋਏ ਸੂਰਮੇ ਟੋਟੇ ਟੋਟੇ ਹੋ ਗਏ।੭।

ਜਲਦੀ ਹੀ ਭਿਆਨਕ ਯੋਧੇ ਕਟ ਕਟ ਕੇ ਧਰਤੀ ਉੱਤੇ ਆ ਡਿਗੇ। ਨ ਖੰਡੇ ਜਾ ਸਕਣ ਵਾਲੇ ਕਈ ਸੂਰਮੇ ਤਲਵਾਰਾਂ ਨਾਲ ਖਹਿ ਖਹਿ ਕੇ ਖੰਡ ਖੰਡ ਹੋ ਗਏ। (ਉਹ ਭਾਵੇਂ) ਟੋਟੇ ਟੋਟੇ ਹੋ ਕੇ ਡਿਗੇ, ਪਰ ਮਨ ਨੂੰ (ਯੁੱਧ ਤੋਂ) ਜ਼ਰਾ ਜਿੰਨਾ ਵੀ ਨਹੀਂ ਮੋੜਿਆ। (ਇੰਜ ਪ੍ਰਤੀਤ ਹੋ ਰਿਹਾ ਸੀ) ਮਾਨੋ ਵਿਧਾਤਾ ਨੇ ਫਿਰ ਪਰਲੋ ਲਿਆ ਦਿੱਤੀ ਹੋਵੇ।੮।

ਜਦ ਰਾਣੀ ਸਹਿਤ ਰਾਜਾ ਗੁੱਸੇ ਨਾਲ ਭਰ ਗਿਆ। ਤਾਂ ਦੋਹਾਂ ਨੇ ਕਠੋਰ ਕਮਾਨਾਂ ਅਤੇ ਤੀਰ ਹੱਥ ਵਿਚ ਲੈ ਲਏ। ਦੱਖਣ ਦਿਸ਼ਾ ਵਿਚ ਵੈਰੀ ਨੂੰ ਵੇਖ ਕੇ ਇਸਤਰੀ ਨੇ ਤੀਰ ਚਲਾਇਆ ਅਤੇ ਇਕੋ ਤੀਰ ਨਾਲ ਵੈਰੀ ਨੂੰ ਚੂਰ ਚੂਰ ਕਰ ਦਿੱਤਾ।੯।

ਜਨੁਕ ਜੇਠ ਕੇ ਮਾਸ ਅਦਿਤ ਅਧ ਦਿਨ ਚੜ੍ਹਯੋ।
 ਜਨੁਕ ਕਰਾਰਨ ਛੋਰਿ ਨੀਰ ਨਾਯਕ ਹੜ੍ਹਯੋ।
 ਬਜ੍ਜੁ ਬਿਸਿਖ ਅਸਿ ਹਨ੍ਯੋ ਸੁ ਸੈਨ ਉਚਾਇਯੋ।
 ਹੋ ਜਬੈ ਬਿਸੁਨ ਲਛਮੀ ਕੇ ਸਹਤ ਰਿਸਾਇਯੋ। ੧੦।

ਰਾਨੀ ਜਾ ਤਨ ਬਿਸਿਖ ਪ੍ਰਹਾਰੈ ਕੋਪ ਕਰਿ।
 ਤਛਿਨ ਮ੍ਰਿਤਕ ਹੈ ਪਰਈ ਸੂਰ ਸੁ ਭੂਮਿ ਪਰ।
 ਫੂਲ ਦਏ ਬਰਖਾਇ ਗਗਨ ਤੇ ਦੇਵਤਨ।
 ਹੋ ਰਾਨੀ ਕੋ ਰਨ ਹੋਰ ਉਚਾਰੈ ਧੰਯ ਧੰਨਿ। ੧੧।

ਤ੍ਰਿਯਾ ਸਹਿਤ ਨ੍ਰਿਪ ਲਰਿਯੋ ਅਧਿਕ ਰਿਸ ਖਾਇ ਕੈ।
 ਤਬ ਹੀ ਲਗੀ ਤੁਫੰਗ ਹ੍ਰਿਦੈ ਮੈ ਆਇ ਕੈ।
 ਗਿਰਿਯੋ ਅੰਬਾਰੀ ਮਧ੍ਯ ਮੂਰਛਨਾ ਹੋਇ ਕਰਿ।
 ਹੋ ਤਬ ਤ੍ਰਿਯ ਲਿਯੋ ਉਚਾਇ ਨਾਥ ਦੁਹੰ ਭੁਜਨਿ ਭਰਿ। ੧੨।

ਤਵਨ ਅੰਬਾਰੀ ਸੰਗ ਨ੍ਰਿਪਹਿ ਬਾਧਤ ਭਈ।
 ਨਿਜੁ ਕਰ ਕਰਹਿ ਉਚਾਇ ਇਸਾਰਤਿ ਦਲ ਦਈ।
 ਜਿਯਤ ਨ੍ਰਿਪਤਿ ਲਖਿ ਸੁਭਟ ਸਭੇ ਧਾਵਤ ਭਈ।
 ਹੋ ਚਿਤ੍ਰ ਬਚਿਤ੍ਰ ਅਯੋਧਨ ਤਿਹ ਠਾ ਕਰਤ ਭੇ। ੧੩।

ਪੀਸਿ ਪੀਸਿ ਕਰਿ ਦਾਂਤ ਸੂਰਮਾ ਰਿਸਿ ਭਰੇ।
 ਟੂਕ ਟੂਕ ਹੈ ਪਰੇ ਤਊ ਪਗੁ ਨ ਟਰੇ।
 ਤੋਨ ਸੈਨ ਸੰਗ ਰਾਜਾ ਲੀਨੇ ਘਾਇ ਕੈ।
 ਹੋ ਜੀਤ ਨਗਾਰੇ ਬਜੇ ਅਧਿਕ ਹਰਿਖਾਇ ਕੈ। ੧੪।

ਤਬ ਰਾਨੀ ਨਿਜੁ ਕਰਨ ਬੈਰਿਯਹਿ ਮਾਰਿ ਕੈ।
 ਨਿਜੁ ਸੁਤ ਦੀਨੋ ਰਾਜ ਸੁ ਘਰੀ ਬਿਚਾਰਿ ਕੈ।
 ਕਰਿ ਕੈ ਬਡੇ ਅਡੰਬਰ ਆਪੁ ਜਰਨ ਚਲੀ।
 ਹੋ ਤਬੈ ਗਗਨ ਤੇ ਬਾਨੀ ਤਾਹਿ ਭਈ ਭਲੀ। ੧੫।

ਕ੍ਰਿਪਾ ਸਿੰਧੁ ਜੂ ਕ੍ਰਿਪਾ ਅਧਿਕ ਤੁਮ ਪਰ ਕਰੀ।
 ਨਿਜੁ ਨਾਯਕ ਕੇ ਹੇਤੁ ਬਹੁਤ ਬਿਧਿ ਤੈ ਲਰੀ।
 ਤਾ ਤੇ ਅਪਨੋ ਭਰਤਾ ਲੇਹੁ ਜਿਯਾਇ ਕੈ।
 ਹੋ ਬਹੁਰਿ ਰਾਜ ਕੋ ਕਰੋ ਹਰਖ ਉਪਜਾਇ ਕੈ। ੧੬।

ਦੋਹਰਾ

ਸਤ੍ਰ ਨਾਥ ਹਨਿ ਜੁਧ ਕਰਿ ਲੀਨੋ ਪਤਿਹਿ ਜਿਯਾਇ।
 ਬਹੁਰਿ ਰਾਜ ਅਪਨੋ ਕਰਿਯੋ ਨਾਥ ਸਹਿਤ ਸੁਖ ਪਾਇ। ੧੭। ੧।

ਇਤਿ ਸ੍ਰੀ ਚਰਿਤ੍ਰ ਪਖਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਯਾਵਨੋ ਚਰਿਤ੍ਰ ਸਮਾਪਤਮ
 ਸਤ੍ਰ ਸੁਭਮ ਸਤ੍ਰ। ੧੫੧। ੩੦੧੨। ਅਫਜ਼ੁ।

(ਇੰਜ ਲਗ ਰਿਹਾ ਸੀ) ਮਾਨੋ ਜੇਠ ਦੇ ਮਹੀਨੇ ਵਿਚ ਦੋਪਹਿਰ ਦਾ ਸੂਰਜ ਚੜ੍ਹਿਆ ਹੋਵੇ। (ਜਾਂ) ਮਾਨੋ ਹੜ ਕਾਰਨ ਸਮੁੰਦਰ ਕੰਢਿਆਂ ਨੂੰ ਛੱਡ ਚਲਿਆ ਹੋਵੇ। ਬਜ਼ੁਬਾਣਾਂ ਅਤੇ ਤਲਵਾਰਾਂ ਨਾਲ ਸੈਨਾ ਨੂੰ ਲਲਕਾਰ ਕੇ ਮਾਰਿਆ, ਜਿਵੇਂ ਵਿਸ਼ਣੂ ਲੱਛਮੀ ਸਹਿਤ ਰੋਹ ਵਿਚ ਆ ਗਿਆ ਹੈ। ੧੦।

ਰਾਣੀ ਨੇ ਕ੍ਰੋਧਿਤ ਹੋ ਕੇ ਜਿਸ ਦੇ ਤਨ ਤੇ ਵੀ ਬਾਣ ਚਲਾਏ ਤਾਂ ਉਸੇ ਵੇਲੇ ਉਹ ਸੂਰਮਾ ਧਰਤੀ ਉਤੇ ਮਰ ਕੇ ਡਿਗ ਪਿਆ। ਦੇਵਤਿਆਂ ਨੇ ਆਕਾਸ਼ ਤੋਂ ਫੁਲਾਂ ਦੀ ਬਰਖਾ ਕਰ ਦਿੱਤੀ ਅਤੇ ਰਾਣੀ ਦੇ ਯੁੱਧ ਨੂੰ ਵੇਖ ਕੇ ਧੰਨ ਧੰਨ ਕਿਹਾ। ੧੧।

ਇਸਤਰੀ ਸਮੇਤ ਰਾਜਾ ਬਹੁਤ ਕ੍ਰੋਧਿਤ ਹੋ ਕੇ ਲੜਿਆ। ਉਸੇ ਵੇਲੇ ਉਸ ਦੇ ਹਿਰਦੇ ਵਿਚ ਆ ਕੇ ਗੋਲੀ ਲਗੀ। ਉਹੇ ਮੂਰਛਿਤ ਹੋ ਕੇ ਅੰਬਾਰੀ ਵਿਚ ਡਿਗ ਪਿਆ। ਤਦ ਰਾਣੀ ਨੇ (ਆਪਣੀਆਂ) ਦੋਹਾਂ ਭੁਜਾਵਾਂ ਵਿਚ ਭਰ ਕੇ ਰਾਜੇ ਨੂੰ ਚੁਕ ਲਿਆ। ੧੨।

ਉਸ ਨੇ ਰਾਜੇ ਨੂੰ ਅੰਬਾਰੀ ਨਾਲ ਬੰਨ੍ਹ ਦਿੱਤਾ ਅਤੇ ਆਪ ਹੱਥ ਚੁਕ ਚੁਕ ਕੇ ਸੈਨਾ ਦੀ ਅਗਵਾਈ ਕਰਨ ਲਗੀ। ਰਾਜੇ ਨੂੰ ਜੀਉਂਦਾ ਵੇਖ ਕੇ ਸਾਰੇ ਸੂਰਮੇ ਧਾ ਕੇ ਪੈ ਗਏ ਅਤੇ ਉਥੇ ਵਿਚਿਤ੍ਰ ਢੰਗ ਦਾ ਯੁੱਧ ਕਰਨ ਲਗੇ। ੧੩।

ਕ੍ਰੋਧਿਤ ਹੋ ਹੋ ਕੇ ਸੂਰਮੇ ਦੰਦ ਪੀਹਣ ਲਗੇ। ਟੋਟੇ ਟੋਟੇ ਹੋ ਕੇ ਡਿਗ ਪੈਂਦੇ, ਪਰ ਤਾਂ ਵੀ ਪੈਰ ਪਿਛੇ ਨ ਧਰਦੇ। ਸੈਨਾ ਸਮੇਤ ਉਸ (ਵੈਰੀ) ਰਾਜੇ ਨੂੰ ਮਾਰ ਕੇ ਅਤੇ ਪ੍ਰਸੰਨ ਹੋ ਕੇ ਜਿਤ ਦੇ ਨਗਾਰੇ ਵਜਾਏ। ੧੪।

ਤਦ ਰਾਣੀ ਨੇ ਆਪਣੇ ਹੱਥ ਨਾਲ ਵੈਰੀ ਨੂੰ ਮਾਰ ਕੇ ਅਤੇ ਸੁਭ ਘੜੀ ਵਿਚਾਰ ਕੇ ਆਪਣੇ ਪੁੱਤਰ ਨੂੰ ਰਾਜ ਦਿੱਤਾ। (ਜਦ) ਬਹੁਤ ਠਾਠ-ਬਾਠ ਕਰ ਕੇ ਸਤੀ ਹੋਣ ਲਈ ਉਹ ਚਲੀ, ਤਾਂ ਉਸ ਨੂੰ ਆਕਾਸ਼ ਤੋਂ ਭਲੀ ਬਾਣੀ ਹੋਈ। ੧੫।

ਕ੍ਰਿਪਾ ਨਿਧਾਨ ਪਰਮਾਤਮਾ ਨੇ ਤੇਰੇ ਉਤੇ ਬਹੁਤ ਕ੍ਰਿਪਾ ਕੀਤੀ ਹੈ ਕਿਉਂਕਿ ਤੂੰ ਆਪਣੇ ਸੁਆਮੀ ਲਈ ਚੰਗੀ ਤਰ੍ਹਾਂ ਲੜੀ ਹੈਂ। ਇਸ ਲਈ ਤੂੰ ਆਪਣਾ ਪਤੀ ਜਿਵਾ ਲੈ ਅਤੇ ਖੁਸ਼ੀ ਨਾਲ ਫਿਰ ਆਪਣਾ ਰਾਜ ਕਰ। ੧੬।

ਦੋਹਰਾ

ਯੁੱਧ ਕਰ ਕੇ ਸੁਆਮੀ ਦੇ ਵੈਰੀ ਨੂੰ ਮਾਰ ਦਿੱਤਾ ਅਤੇ ਪਤੀ ਨੂੰ ਜੀਵਿਤ ਕਰ ਲਿਆ।
ਫਿਰ ਰਾਜੇ ਨਾਲ ਸੂਖ ਪੂਰਵਕ ਆਪਣਾ ਰਾਜ ਕੀਤਾ। ੧੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੫੧। ੩੦੧੨। ਚਲਦਾ।

ਚਿਤ੍ਰ ਸਿੰਘ ਬਾਚ

ਦੋਹਰਾ

ਜੈਸੇ ਤ੍ਰਿਯ ਇਨ ਰਨ ਕਿਯੋ ਤੋਸੇ ਕਰੈ ਨ ਕੋਇ।
ਪਾਛੇ ਭਯੋ ਨ ਅਬ ਸੁਨ੍ਯੋ ਆਗੇ ਕਬਹੂੰ ਨ ਹੋਇ। ੧।

ਚੌਪਈ

ਤਬ ਮੰਤ੍ਰੀ ਇਹ ਭਾਤਿ ਉਚਾਰੀ। ਸੁਨੋ ਰਾਜ ਤੁਮ ਬਾਤ ਹਮਾਰੀ।
ਬਿਸੁਨ ਸਾਥ ਜੰਭਾਸੁਰ ਲਰਿਯੋ। ਤਾ ਕੋ ਪ੍ਰਾਨ ਲਛਿਮੀ ਹਰਿਯੋ। ੨।
ਤਾ ਤੇ ਹੋਤ ਇੰਦ੍ਰ ਭੈ ਭੀਤ੍ਯੋ। ਚੌਦਹ ਭਵਨ ਨਰਹ ਤਨਿ ਜੀਤ੍ਯੋ।
ਸੋਊ ਅਸੁਰ ਇਹ ਪਰ ਚਤਿ ਆਯੋ। ਤੁਮਲ ਜੁਧ ਹਰਿ ਸਾਥ ਮਚਾਯੋ। ੩।

ਅਤਿਲ

ਭਾਤਿ ਭਾਤਿ ਤਾ ਸੋ ਰਨ ਇੰਦ੍ਰ ਮਚਾਇਯੋ।
ਸੂਰ ਚੰਦ੍ਰ ਥਕਿ ਰਹੇ ਨ ਕਛੂ ਬਸਾਇਯੋ।
ਦੇਵ ਦੈਤ ਹੈ ਮ੍ਰਿਤਕ ਬਿਰਾਜੇ ਤਾਹਿ ਰਨ।
ਹੋ ਜਨੁ ਅਲਿਕਿਸ ਕੇ ਬਾਗ ਬਿਰਾਜੈ ਮਾਲਿ ਜਨ। ੪।

ਭੁਜੰਗ ਛੰਦ

ਲਏ ਬੀਰ ਧੀਰੈ ਮਹਾ ਕੋਪਿ ਚੂਕੇ। ਚਹੂੰ ਓਰ ਗਾਜੇ ਹਠੀ ਇੰਦ੍ਰ ਜੂਕੇ।
ਉਤੇ ਦੈਤ ਬਾਂਕੇ ਇਤੈ ਦੇਵ ਰੂਰੇ। ਹਟੇ ਨ ਹਠੀਲੇ ਮਹਾ ਰੋਸ ਪੂਰੇ। ੫।
ਦੁਹੂੰ ਓਰ ਬਾਜੰਤ੍ਰ ਅਨੇਕ ਬਾਜੇ। ਬਧੇ ਬੀਰ ਬਾਨੇ ਦੁਹੂੰ ਓਰ ਗਾਜੇ।
ਮਚਿਯੋ ਜੁਧ ਗਾੜੇ ਪਰੀ ਮਾਰ ਭਾਰੀ। ਬਹੈ ਤੀਰ ਤਰਵਾਰਿ ਕਾਤੀ ਕਟਾਰੀ। ੬।
ਮਹਾ ਕੋਪ ਕੈ ਕੈ ਬਲੀ ਦੈਤ ਧਾਏ। ਹਠਿਨ ਕੋਪ ਕੈ ਸਸਤ੍ਰ ਅਸਤ੍ਰੈ ਚਲਾਏ।
ਬਧੇ ਕੋਚ ਕਾਤੀ ਜਬੈ ਜੰਭ ਗਜਿਯੋ। ਤਬੈ ਛਾਡਿ ਕੈ ਖੇਤ ਦੇਵੇਸ ਭਜਿਯੋ। ੭।

ਚੌਪਈ

ਭਾਜਤ ਇੰਦ੍ਰ ਜਾਤ ਭਯੋ ਤਹਾ। ਲਏ ਲਛਿਮੀ ਹਰਿ ਬਿਰ ਜਹਾ।
ਭਾਤਿ ਭਾਤਿ ਹੈ ਦੁਖਿਤ ਪੁਕਾਰੇ। ਤੁਮਰੇ ਜਿਯਤ ਨਾਥ ਹਮ ਹਾਰੇ। ੮।
ਜਗਪਤਿ ਸੂਲ ਕੋਪ ਤਬ ਆਯੋ। ਲਛਿਮੀ ਕੁਅਰਿ ਲੈ ਸੰਗ ਸਿਧਾਯੋ।
ਬਾਧਿ ਸਨਧਿ ਬਿਰਾਜਿਯੋ ਤਹਾ। ਗਾਜਤ ਬੀਰ ਜੰਭ ਬਹੁ ਜਹਾ। ੯।

ਚਿਤ੍ਰ ਸਿੰਘ ਨੇ ਕਿਹਾ--
ਦੌਹਰਾ

ਜਿਹੋ ਜਿਹਾ ਇਸ ਇਸਤਰੀ ਨੇ ਯੁੱਧ ਕੀਤਾ ਹੈ, ਅਜਿਹਾ ਕਿਸੇ ਨੇ ਨਹੀਂ ਕੀਤਾ।
(ਇਸ ਤਰ੍ਹਾਂ ਦਾ) ਨ ਪਹਿਲਾਂ ਹੋਇਆ ਹੈ, ਨ ਹੁਣ ਸੁਣਿਆ ਹੈ ਅਤੇ ਨ ਹੀ ਕਦੇ ਅਗੋਂ
ਹੋਵੇਗਾ।੧।

ਚੌਪਈ

ਤਦ ਮੰਤ੍ਰੀ ਨੇ ਇਸ ਤਰ੍ਹਾਂ ਕਿਹਾ-- ਹੇ ਰਾਜਨ! ਤੁਸੀਂ ਮੇਰੀ ਗੱਲ ਸੁਣੋ। (ਇਕ ਵਾਰ)
ਵਿਸ਼ਨੂ ਨਾਲ ਜੰਭਾਸੁਰ ਲੜਿਆ, (ਤਾਂ ਉਸ ਦੇ) ਪ੍ਰਾਣਾਂ ਨੂੰ ਲੱਛਮੀ ਨੇ ਹਰ ਲਿਆ।੨।

ਉਸ (ਦੈਤ ਜੰਭਾਸੁਰ) ਤੋਂ ਇੰਦਰ ਵੀ ਭੈਭੀਤ ਹੁੰਦਾ ਸੀ ਅਤੇ ਉਸ ਨੇ ਚੌਦਾਂ ਲੋਕਾਂ ਦੇ
ਰਾਜਿਆਂ ਨੂੰ ਜਿਤ ਲਿਆ ਸੀ। ਉਹੀ ਦੈਤ ਵਿਸ਼ਨੂ ਉਤੇ ਚੜ੍ਹ ਆਇਆ ਅਤੇ ਉਸ ਨਾਲ
ਘੋਰ ਯੁੱਧ ਮਚਾ ਦਿੱਤਾ।੩।

ਅਤਿਲ

ਇੰਦਰ ਨੇ ਉਸ ਨਾਲ ਕਈ ਤਰ੍ਹਾਂ ਦਾ ਯੁੱਧ ਕੀਤਾ। ਸੂਰਜ ਅਤੇ ਚੰਦ੍ਰਮਾ ਵੀ (ਲੜ
ਲੜ ਕੇ) ਥਕ ਗਏ (ਪਰ ਕਿਸੇ ਦਾ) ਕੋਈ ਵਸ ਨ ਚਲਿਆ। ਉਸ ਰਣ-ਭੂਮੀ ਵਿਚ
ਦੇਵਤੇ ਅਤੇ ਦੈਤ ਇਸ ਤਰ੍ਹਾਂ ਮਰੇ ਪਏ ਸਨ, ਮਾਨੋ ਕੁਬੇਰ ਦੇ ਬਾਗ ਵਿਚ ਧਨਵਾਨ ('ਮਾਲਿ
ਜਨ') ਬੈਠੇ ਹੋਣ।੪।

ਭੁਜੰਗ ਛੰਦ

ਧੀਰਜ ਵਾਲੇ ਸੂਰਮੇ ਬਹੁਤ ਕ੍ਰੋਧ ਕਰ ਕੇ (ਯੁੱਧ ਵਿਚ) ਡਟ ਗਏ ਅਤੇ ਇੰਦਰ ਦੇ
ਹਠੀ ਸੂਰਮੇ ਗਜਣ ਲਗ ਗਏ। ਉਧਰ ਬਾਂਕੇ ਦੈਤ ਸਨ ਅਤੇ ਇਧਰ ਸੁੰਦਰ ਦੇਵਤੇ। ਕ੍ਰੋਧ
ਨਾਲ ਭਰੇ ਹੋਏ (ਉਹ) ਹਠੀਲੇ ਹਟਦੇ ਨਹੀਂ ਸਨ।੫।

ਦੋਹਾਂ ਪਾਸਿਆਂ ਤੋਂ ਅਨੇਕ ਵਾਜੇ ਵਜਦੇ ਸਨ ਅਤੇ ਬਾਣੇ ਸਜਾ ਕੇ ਦੋਹਾਂ ਪਾਸੇ ਸੂਰਮੇ
ਗਜਦੇ ਸਨ। ਬਹੁਤ ਘਮਸਾਨ ਯੁੱਧ ਹੋਇਆ ਅਤੇ ਭਾਰੀ ਮਾਰ ਪਈ। ਤੀਰ, ਤਲਵਾਰਾਂ ਅਤੇ
ਕਟਾਰਾਂ ਚਲੀਆਂ।੬।

ਬਹੁਤ ਅਧਿਕ ਕ੍ਰੋਧ ਕਰ ਕੇ ਬਲਵਾਨ ਦੈਤ ਟੁਟ ਕੇ ਪੈ ਗਏ। ਹਠੀ ਯੋਧਿਆਂ ਨੇ ਕ੍ਰੋਧ
ਕਰ ਕੇ ਸ਼ਸਤ੍ਰ ਅਤੇ ਅਸਤ੍ਰ ਚਲਾਏ। ਜਦੋਂ ਕਵਚ ਪਾ ਕੇ ਅਤੇ ਕਟਾਰ ਲੈ ਕੇ ਜੰਭਾਸੁਰ
ਗਜਿਆ ਤਦੋਂ ਇੰਦਰ ('ਦੇਵੇਸ') ਯੁੱਧ-ਭੂਮੀ ਛੱਡ ਕੇ ਭਜ ਗਿਆ।੭।

ਚੌਪਈ

ਇੰਦਰ ਭਜ ਕੇ ਉਥੇ ਗਿਆ ਜਿਥੇ ਲੱਛਮੀ ਨੂੰ ਲੈ ਕੇ ਵਿਸ਼ਨੂ ਬੈਠੇ ਸਨ। ਦੁਖੀ ਹੋਏ ਨੇ
ਭਾਂਤ ਭਾਂਤ ਨਾਲ ਪੁਕਾਰ ਕੀਤੀ (ਅਤੇ ਕਿਹਾ--) ਹੇ ਨਾਥ! ਤੁਹਾਡੇ ਜੀਉਂਦਿਆਂ ਅਸੀਂ ਹਾਰ
ਗਏ ਹਾਂ।੮।

ਤਦ ਵਿਸ਼ਨੂ ਨੂੰ (ਇੰਦਰ ਦਾ) ਦੁਖ (ਸੁਣ ਕੇ) ਬਹੁਤ ਕ੍ਰੋਧ ਹੋਇਆ ਅਤੇ ਲੱਛਮੀ
ਕੁਅਰਿ ਨੂੰ ਨਾਲ ਲੈ ਕੇ ਚਲ ਪਿਆ। ਸ਼ਸਤ੍ਰ ਸਜਾ ਕੇ ਉਥੇ ਜਾ ਪਹੁੰਚਿਆ ਜਿਥੇ ਜੰਭਾਸੁਰ
ਸੂਰਮਾ ਬਹੁਤ ਗਜ ਰਿਹਾ ਸੀ।੯।

ਅਤਿਲ

ਬੀਸ ਬਾਨ ਬਿਸੁਨਾਥ ਚਲਾਏ ਕੋਪ ਕਰਿ।
 ਲਗੇ ਜੰਭ ਕੇ ਦੇਹ ਗਏ ਉਹਿ ਘਾਨਿ ਕਰਿ।
 ਭਏ ਸ਼੍ਰੋਨ ਬਿਸਿਖੋਤਮ ਅਧਿਕ ਬਿਰਾਜਹੀ।
 ਹੋ ਜਿਨ ਕੀ ਪ੍ਰਭਾ ਬਿਲੋਕਿ ਤਛਜਾ ਲਾਜਹੀ। ੧੦।

ਦੋਹਰਾ

ਲਛਿਮ ਕੁਆਰਿ ਐਸੇ ਕਹਿਯੋ ਸੁਨਹੁ ਬਿਸਨ ਜੂ ਬੈਨ।
 ਯਾ ਕੋ ਹੋਹੁ ਜੀਤਿ ਕੈ ਪਠਉ ਜਮ ਕੈ ਐਨ। ੧੧।

ਅਤਿਲ

ਬਿਸਨ ਠਾਢਿ ਕੈ ਲਛਿਮ ਕੁਆਰਿ ਕਰ ਧਨੁਖ ਲਿਯ।
 ਚਿਤ੍ਰ ਬਚਿਤ੍ਰ ਅਯੋਧਨ ਤਾ ਸੋ ਐਸ ਕਿਯ।
 ਅਮਿਤ ਰੂਪ ਦਿਖਾਰਾਇ ਮੋਹਿ ਅਰਿ ਕੋ ਲਿਯੋ।
 ਹੋ ਬਹੁ ਘਾਇਨ ਕੇ ਸੰਗ ਤਾਹਿ ਘਾਯਲ ਕਿਯੋ। ੧੨।

ਮਿਸਹੀ ਕਹਿਯੋ ਨ ਹਨੁ ਰੇ ਹਰਿ ਇਹ ਮਾਰ ਹੈ।
 ਬਹੁਤ ਜੁਧ ਕਰਿ ਯਾ ਸੋ ਬਹੁਰਿ ਸੰਘਾਰਿ ਹੈ।
 ਜਬ ਪਾਛੇ ਕੀ ਓਰ ਸੁ ਸਤ੍ਰ ਨਿਹਾਰਿਯੋ।
 ਹੋ ਦਯੋ ਸੁਦਰਸਨ ਛਾਡ ਮੂੰਡਿ ਕਟ ਡਾਰਿਯੋ। ੧੩।

ਦੋਹਰਾ

ਲਛਿਮ ਕੁਆਰਿ ਜਬ ਜੰਭ ਸੋ ਐਸੋ ਕਿਯੋ ਚਰਿਤ੍ਰ।
 ਮਾਰਿ ਸੁਦਰਸਨ ਸੋ ਲਯੋ ਸੁਖਿਤ ਕੀਏ ਹਰਿ ਮਿਤ੍ਰ। ੧੪। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਵਨੋ ਚਰਿਤ੍ਰ ਸਮਾਪਤਮ
 ਸਤ੍ਰ ਸੁਭਮ ਸਤ੍ਰ। ੧੫੨। ੩੦੨੬। ਅਫਸ੍ਰੰ।*

ਚੌਪਈ

ਨਾਜ ਮਤੀ ਅਬਲਾ ਜਗ ਕਹੈ। ਅਟਕੀ ਏਕ ਨ੍ਰਿਪਤ ਪਰ ਰਹੈ।
 ਬਾਹੂ ਸਿੰਘ ਜਿਹ ਜਗਤ ਬਖਾਨੈ। ਚੋਦਹ ਲੋਕ ਆਨਿ ਕੋ ਮਾਨੈ। ੧।
 ਨ੍ਰਿਪ ਕੀ ਪ੍ਰਭਾ ਹੋਰਿ ਛਕਿ ਰਹੀ। ਕੇਲ ਕਰੈ ਮੋ ਸੋ ਚਿਤ ਚਹੀ।
 ਭਾਤਿ ਭਾਤਿ ਉਪਚਾਰ ਬਨਾਏ। ਕੈਸਿਹੁ ਰਾਵ ਹਾਥ ਨਹਿ ਆਏ। ੨।

ਜਬ ਤ੍ਰਿਯ ਸੋਇ ਸਦਨ ਮੈ ਜਾਵੈ। ਨ੍ਰਿਪ ਕੀ ਪ੍ਰਭਾ ਚਿਤ ਮੈ ਆਵੈ।
 ਚਕਿ ਚਕਿ ਉਠੈ ਨੀਦ ਨਹਿ ਪਰੈ। ਮੀਤ ਮਿਲਨ ਕੀ ਚਿੰਤਾ ਕਰੈ। ੩।

ਅਤਿਲ

ਵਿਸ਼ਨੂ ਨੇ ਕ੍ਰੋਧਿਤ ਹੋ ਕੇ ਵੀਹ ਬਾਣ ਚਲਾਏ। (ਉਹ) ਜੰਭਾਸੁਰ ਦੀ ਦੇਹ ਵਿਚ ਲਗੇ ਅਤੇ ਉਸ ਨੂੰ ਜਖਮੀ ਕਰ ਦਿੱਤਾ। ਲਹੂ ਨਾਲ ਰੰਗੇ ਹੋਏ ਉਤਮ ਬਾਣ ਬਹੁਤ ਸ਼ੋਭਾ ਪਾ ਰਹੇ ਸਨ, ਜਿਨ੍ਹਾਂ ਦੀ ਪ੍ਰਭਾ ਨੂੰ ਵੇਖ ਕੇ ਤੱਛਕ ਨਾਗ ਦਾ ਪੁੱਤਰ ('ਤਛਜਾ') ਵੀ ਲਜਾ ਰਿਹਾ ਸੀ। ੧੦।

ਦੋਹਰਾ

ਤਦ ਲੱਛਮੀ ਕੁਮਾਰੀ ਨੇ ਇਸ ਤਰ੍ਹਾਂ ਕਿਹਾ--ਹੇ ਵਿਸ਼ਨੂ ਜੀ! (ਮੇਰੀ) ਗੱਲ ਸੁਣੋ। ਇਸ ਨੂੰ ਮੈਂ ਜਿਤ ਕੇ ਯਮ ਲੋਕ ਭੇਜਦੀ ਹਾਂ। ੧੧।

ਅਤਿਲ

ਵਿਸ਼ਨੂ ਨੂੰ ਰੋਕ ਕੇ ਲੱਛਮੀ ਨੇ ਹੱਥ ਵਿਚ ਧਨੁਸ਼ ਲੈ ਲਿਆ ਅਤੇ ਉਸ ਨਾਲ ਇਸ ਤਰ੍ਹਾਂ ਬੜਾ ਵਿਚਿਤ੍ਰ ਯੁੱਧ ਕੀਤਾ। ਅਮਿਤ ਰੂਪ ਵਿਖਾ ਕੇ ਵੈਰੀ ਨੂੰ ਮੋਹ ਲਿਆ ਅਤੇ ਬਹੁਤ ਘਾਉਆਂ ਨਾਲ ਉਸ ਨੂੰ ਘਾਇਲ ਕਰ ਦਿੱਤਾ। ੧੨।

ਬਹਾਨੇ ਨਾਲ ਕਿਹਾ। ਓਏ! ਇਸ ਨੂੰ ਨ ਮਾਰ, ਵਿਸ਼ਨੂ ਇਸ ਨੂੰ ਮਾਰੇਗਾ। ਇਸ ਨਾਲ ਬਹੁਤ ਯੁੱਧ ਕਰ ਕੇ ਫਿਰ ਮਾਰੇਗਾ। ਜਦ ਵੈਰੀ ਨੇ ਪਿਛਲੇ ਪਾਸੇ ਵਲ ਤਕਿਆ, ਤਾਂ (ਵਿਸ਼ਨੂ ਨੇ) ਸੁਦਰਸ਼ਨ ਚਕ੍ਰ ਛਡ ਕੇ ਸਿਰ ਕਟ ਦਿੱਤਾ। ੧੩।

ਦੋਹਰਾ

ਜਦ ਲੱਛਮੀ ਨੇ ਜੰਭਾਸੁਰ ਨਾਲ ਇਸ ਤਰ੍ਹਾਂ ਦਾ ਚਰਿਤ੍ਰ ਕੀਤਾ। (ਤਦ) ਵਿਸ਼ਨੂ ਨੇ ਸੁਦਰਸ਼ਨ ਚਕ੍ਰ ਨਾਲ ਮਾਰ ਕੇ (ਆਪਣੇ) ਮਿਤਰ (ਇੰਦਰ) ਨੂੰ ਸੁਖੀ ਕੀਤਾ। ੧੪।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੨ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੫੨। ੩੦੧੬। ਚਲਦਾ।*

ਚੌਪਈ

ਇਕ ਨਾਜ ਮਤੀ ਨਾਂ ਦੀ ਇਸਤਰੀ ਸੀ ਜੋ ਇਕ ਰਾਜੇ ਨਾਲ ਅਟਕੀ ਹੋਈ ਸੀ। ਉਸ ਨੂੰ ਜਗਤ ਬਾਹੂ ਸਿੰਘ ਕਹਿੰਦਾ ਸੀ। ਚੌਦਾਂ ਲੋਕ ਉਸ ਦੇ ਪ੍ਰਭੂਤਾ ਨੂੰ ਮੰਨਦੇ ਸਨ। ੧।

ਉਹ ਰਾਜੇ ਦੀ ਸੁੰਦਰਤਾ ਨੂੰ ਵੇਖ ਕੇ ਮੋਹਿਤ ਹੋ ਗਈ। (ਉਹ) ਚਿਤ ਵਿਚ ਚਾਹੁੰਦੀ ਸੀ (ਕਿ ਰਾਜਾ) ਮੇਰੇ ਨਾਲ ਕੋਲ ਕਰੇ। (ਉਸ ਨੇ) ਤਰ੍ਹਾਂ ਤਰ੍ਹਾਂ ਦੇ ਯਤਨ ਕੀਤੇ, ਪਰ ਕਿਸੇ ਤਰ੍ਹਾਂ ਰਾਜਾ ਹੱਥ ਨ ਆਇਆ। ੨।

ਜਦ ਉਹ ਇਸਤਰੀ ਸੌਣ ਲਈ ਸਦਨ ਵਿਚ ਜਾਂਦੀ ਤਾਂ ਰਾਜੇ ਦੀ ਸੁੰਦਰਤਾ ਚਿਤ ਵਿਚ ਆ ਜਾਂਦੀ। ਉਹ ਚੌਂਕ ਚੌਂਕ ਕੇ ਉਠ ਪੈਂਦੀ ਅਤੇ ਨੀਂਦਰ ਨ ਆਉਂਦੀ। (ਹਰ ਵੇਲੇ) ਪ੍ਰੀਤਮ ਨੂੰ ਮਿਲਣ ਦੀ ਚਿੰਤਾ ਕਰਦੀ ਰਹਿੰਦੀ। ੩।

ਦੋਹਰਾ

ਵੈ ਸਮੁਥ ਅਸਮੁਥ ਮੈ ਵੈ ਸਨਾਥ ਮੈ ਅਨਾਥ।
ਜਤਨ ਕਵਨ ਸੋ ਕੀਜਿਐ ਆਵੈ ਜਾ ਤੇ ਹਾਥ। ੪।

ਚੌਪਈ

ਕਾਸੀ ਬਿਖੈ ਕਰਵਤਹਿ ਲੈਹੋ। ਪਿਯ ਕਾਰਨ ਅਪਨੋ ਜਿਯ ਦੈਹੋ।
ਮਨ ਭਾਵਤ ਪ੍ਰੀਤਮ ਜੋ ਪਾਉ। ਬਾਰ ਅਨੇਕ ਬਜਾਰ ਬਿਕਾਉ। ੫।

ਦੋਹਰਾ

ਕਹਾ ਕਰੋ ਕੈਸੇ ਬਚੋ ਲਗੀ ਬਿਰਹ ਕੀ ਭਾਹ।
ਰੁਚਿ ਉਨ ਕੀ ਹਮ ਕੇ ਘਨੀ ਹਮਰੀ ਉਨੈ ਨ ਚਾਹ। ੬।
ਨਾਜ ਮਤੀ ਤਬ ਆਪਨੀ ਲੀਨੀ ਸਖੀ ਬੁਲਾਇ।
ਬਾਹੂ ਸਿੰਘ ਰਾਜਾ ਭਏ ਕਹੋ ਸੰਦੇਸੇ ਜਾਇ। ੭।
ਬਚਨ ਸੁਨਤ ਤਾ ਕਉ ਸਖੀ ਤਹਾ ਪਹੁੰਚੀ ਆਇ।
ਨਾਜ ਮਤੀ ਜੈਸੇ ਕਹਿਯੋ ਤ੍ਯੋ ਤਿਨ ਕਹਿਯੋ ਸੁਨਾਇ। ੮।

ਅਤਿਲ

ਮੈ ਛਬਿ ਤੁਮਰੀ ਨਿਰਖ ਨਾਥ ਅਟਕਤ ਭਈ।
ਬਿਰਹ ਸਮੁੰਦ ਕੇ ਬੀਚ ਬੂਡਿ ਸਿਰ ਲੋ ਗਈ।
ਏਕ ਬਾਰ ਕਰਿ ਕ੍ਰਿਪਾ ਹਮਾਰੇ ਆਇਯੈ।
ਹੋ ਮਨ ਭਾਵਤ ਕੇ ਹਮ ਸੋ ਭੋਗ ਕਮਾਇਯੈ। ੯।

ਚੌਪਈ

ਜਬ ਚੇਰੀ ਅਸ ਜਾਇ ਉਚਾਰੀ। ਤਬ ਰਾਜੈ ਯੋ ਹਿਯੈ ਬਿਚਾਰੀ।
ਸੋਊ ਬਾਤ ਇਹ ਤ੍ਰਿਯਹਿ ਕਹਿਜੈ। ਜਾ ਤੇ ਆਪ ਧਰਮ ਜੁਤ ਰਹਿਜੈ। ੧੦।

ਅਤਿਲ

ਦੋਇ ਸਤ੍ਰੁ ਹਮਰਿਨ ਤੇ ਏਕ ਸੰਘਾਰਿਯੈ।
ਬਿਨਾ ਘਾਇ ਕੇ ਕਿਯੋ ਦੂਸਰੇ ਮਾਰਿਯੈ।
ਤਬ ਮੈ ਤੁਮ ਕੇ ਅਪਨੇ ਸਦਨ ਬੁਲਾਇ ਹੋ।
ਹੋ ਮਨ ਭਾਵਤ ਕੇ ਤੁਮ ਸੋ ਭੋਗ ਕਮਾਇ ਹੋ। ੧੧।
ਜਾਇ ਸਹਚਰੀ ਕਹਿਯੋ ਤ੍ਰਿਯਾ ਸੁਨਿ ਪਾਇ ਕੈ।
ਪ੍ਰੀਤ ਰਾਵ ਕੀ ਬਧੀ ਉਠੀ ਮਰਾਇ ਕੈ।
ਹੈ ਕੈ ਬਾਜ ਅਰੂੜ ਭੇਖ ਨਰ ਧਾਰਿ ਕੈ।
ਹੋ ਨ੍ਰਿਪ ਕੇ ਅਰਿ ਪੈ ਗਈ ਚਰਿਤ੍ਰ ਬਿਚਾਰਿ ਕੈ। ੧੨।

ਦੋਹਰਾ

(ਮਨ ਵਿਚ ਵਿਚਾਰਦੀ ਕਿ) ਉਹ ਸਮਰਥ ਹੈ ਅਤੇ ਮੈਂ ਅਸਮਰਥ ਹਾਂ। ਉਹ ਸਨਾਥ ਹੈ ਅਤੇ ਮੈਂ ਅਨਾਥ ਹਾਂ। (ਮੈਂ) ਕਿਹੜਾ ਯਤਨ ਕਰਾਂ ਜਿਸ ਨਾਲ (ਪ੍ਰੀਤਮ) ਹੱਥ ਵਿਚ ਆ ਜਾਵੇ।੪।

ਚੌਪਈ

(ਪ੍ਰੀਤਮ ਦੀ ਪ੍ਰਾਪਤੀ ਲਈ) ਮੈਂ ਕਾਸ਼ੀ ਵਿਚ ਕਲਵਤ੍ਰ ਸਹਾਰਾਂਗੀ। ਪ੍ਰੀਤਮ ਲਈ (ਮੈਂ) ਆਪਣੇ ਆਪ ਨੂੰ ਸਾੜ ਦਿਆਂਗੀ। ਜੇ (ਮੈਂ) ਮਨ ਭਾਉਂਦਾ ਪ੍ਰੀਤਮ ਪ੍ਰਾਪਤ ਕਰ ਲਵਾਂ ਤਾਂ (ਉਸ ਲਈ) ਅਨੇਕ ਵਾਰ ਬਾਜ਼ਾਰ ਵਿਚ ਵਿਕ ਜਾਵਾਂ।੫।

ਦੋਹਰਾ

ਕੀ ਕਰਾਂ, ਕਿਵੇਂ ਬਚਾਂ, (ਮੈਨੂੰ) ਬਿਰਹੇ ਦੀ ਅੱਗ ਲਗੀ ਹੋਈ ਹੈ। ਮੈਨੂੰ ਉਸ ਲਈ ਬਹੁਤ ਖਿਚ ਹੈ, ਪਰ ਉਸ ਨੂੰ ਮੇਰੀ ਕੋਈ ਚਾਹ ਨਹੀਂ ਹੈ।੬। ਨਾਜ ਮਤੀ ਨੇ ਤਦ ਆਪਣੀ ਇਕ ਸਖੀ ਨੂੰ ਬੁਲਾ ਕੇ (ਕਿਹਾ ਕਿ ਇਕ) ਬਾਹੂ ਸਿੰਘ ਰਾਜਾ ਹੈ, (ਉਸ ਨੂੰ) ਜਾ ਕੇ ਸੁਨੇਹਾ ਦੇ।੭। ਉਸ ਦੀ ਗੱਲ ਸੁਣ ਕੇ ਸਖੀ ਉਥੇ ਜਾ ਪਹੁੰਚੀ। (ਉਸ ਨੂੰ) ਜਿਵੇਂ ਨਾਜ ਮਤੀ ਨੇ ਕਿਹਾ ਸੀ, ਉਸੇ ਤਰ੍ਹਾਂ ਉਸ ਨੂੰ ਜਾ ਸੁਣਾਇਆ।੮।

ਅਭਿਲਾਸ਼

ਹੇ ਨਾਥ! ਮੈਂ ਤੇਰੀ ਸੁੰਦਰਤਾ ਨੂੰ ਵੇਖ ਕੇ ਮੋਹਿਤ ਹੋ ਗਈ ਹਾਂ ਅਤੇ ਬਿਰਹੇ ਦੇ ਸਮੁੰਦਰ ਵਿਚ ਸਿਰ ਤਕ ਡੁਬ ਗਈ ਹਾਂ। ਇਕ ਵਾਰ ਕ੍ਰਿਪਾ ਕਰ ਕੇ ਮੇਰੇ ਕੋਲ ਆਓ ਅਤੇ ਮੇਰੇ ਨਾਲ ਮਨ ਇਛਿਤ ਭੋਗ ਕਮਾਓ।੯।

ਚੌਪਈ

ਜਦ ਦਾਸੀ ਨੇ ਇਹ ਗੱਲ (ਰਾਜੇ ਨੂੰ) ਜਾ ਕੇ ਦਸੀ। ਤਦ ਰਾਜੇ ਨੇ ਮਨ ਵਿਚ ਇਸ ਤਰ੍ਹਾਂ ਵਿਚਾਰ ਕੀਤਾ। ਇਸ ਇਸਤਰੀ ਨਾਲ ਉਹੀ ਗੱਲ ਕਰਨੀ ਚਾਹੀਦੀ ਹੈ ਜਿਸ ਨਾਲ ਆਪ ਧਰਮ-ਸਹਿਤ ਰਹਿ ਸਕੀਏ।੧੦।

ਅਭਿਲਾਸ਼

(ਰਾਜੇ ਨੇ ਉੱਤਰ ਵਜੋਂ ਕਹਿ ਭੇਜਿਆ) ਮੇਰੇ ਦੋ ਵੈਰੀਆਂ ਵਿਚੋਂ ਇਕ ਨੂੰ (ਤੂੰ) ਮਾਰਦੇ ਅਤੇ ਦੂਜੇ ਨੂੰ ਬਿਨਾ ਜ਼ਖਮ ਲਗਾਏ ਖਤਮ ਕਰ ਦੇ। ਤਦ ਮੈਂ ਤੈਨੂੰ ਆਪਣੇ ਘਰ ਬੁਲਾਵਾਂਗਾ ਅਤੇ ਮਨ ਭਾਉਂਦੇ ਭੋਗ ਤੇਰੇ ਨਾਲ ਕਰਾਂਗਾ।੧੧।

ਤਦ ਦਾਸੀ ਨੇ ਸੁਣ ਕੇ ਅਤੇ ਜਾ ਕੇ ਇਸਤਰੀ ਨੂੰ ਦਸਿਆ। ਰਾਜੇ ਦੀ ਪ੍ਰੀਤ ਵਿਚ ਬੰਨ੍ਹੀ ਹੋਈ (ਉਹ) ਅੰਗੜਾਈ ਲੈ ਕੇ ਉਠ ਖੜੋਤੀ। ਉਹ ਮਰਦਾਵਾਂ ਭੋਸ ਬਣਾ ਕੇ ਘੋੜੇ ਉਤੇ ਚੜ੍ਹ ਬੈਠੀ ਅਤੇ (ਇਕ) ਚਰਿਤ੍ਰ ਸੋਚ ਕੇ ਰਾਜੇ ਦੇ ਵੈਰੀ ਕੋਲ ਗਈ।੧੨।

ਸੁਨੋ ਰਾਵ ਜੂ ਮੋ ਕੋ ਚਾਕਰ ਰਾਖਿਯੈ।
ਤਹ ਕੋ ਕਰੋ ਮੁਹਿੰਮ ਜਹਾ ਕੋ ਭਾਖਿਯੈ।
ਪ੍ਰਾਨ ਲੇਤ ਲੋ ਲਰੇ ਨ ਰਨ ਤੇ ਹਾਰਿਹੋ।
ਹੋ ਬਿਨੁ ਅਰਿ ਮਾਰੈ ਖੇਤ ਨ ਬਾਜੀ ਟਾਰਿਹੋ। ੧੩।

ਤਾ ਕੋ ਸੂਰ ਨਿਹਾਰਿ ਨ੍ਰਿਪਤਿ ਚਾਕਰ ਕਿਯੋ।
ਗ੍ਰਿਹ ਤੇ ਕਾਢਿ ਖਜਾਨੋ ਤਾ ਕੋ ਬਹੁ ਦਿਯੋ।
ਦੂਜੇ ਰਾਵ ਬੁਲਾਇ ਸੁ ਬੀਰ ਬੁਲਾਇ ਕੈ।
ਹੋ ਬਾਹੂ ਸਿੰਘ ਪੈ ਚੜ੍ਹਯੋ ਮਹਾ ਰਿਸਿ ਖਾਇ ਕੈ। ੧੪।

ਚੌਪਈ

ਨਾਜ ਮਤੀ ਇਹ ਭਾਤਿ ਉਚਾਰੀ। ਸੁਨੋ ਰਾਵ ਤੁਮ ਬਾਤ ਹਮਾਰੀ।
ਸਭ ਬੀਰਨ ਬੋਲਿ ਪਠੈਯੈ। ਸਭ ਕੇ ਸਰ ਪਰ ਨਾਮ ਡਰੈਯੈ। ੧੫।

ਦੋਹਰਾ

ਜਬ ਗਾੜੇ ਰਨ ਪਰੈਗੋ ਬਹੈ ਤੀਰ ਤਰਵਾਰਿ।
ਬਿਨਾ ਨਾਮ ਸਰ ਪੈ ਲਿਖੈ ਸਕਿ ਹੈ ਕਵਨ ਬਿਚਾਰਿ। ੧੬।

ਚੌਪਈ

ਨਾਜ ਮਤੀ ਜਬ ਐਸ ਬਖਾਨ੍ਯੋ। ਸਤ੍ਯ ਸਤ੍ਯ ਰਾਜੇ ਕਰਿ ਮਾਨ੍ਯੋ।
ਸਕਲ ਸੂਰਮਾ ਬੋਲਿ ਪਠਾਏ। ਸਭਨ ਸਰਨ ਪਰ ਨਾਮ ਲਿਖਾਏ। ੧੭।

ਦੋਹਰਾ

ਸਰ ਪਰ ਨਾਮ ਲਿਖਾਇ ਕੈ ਰਨ ਕਹ ਚੜੇ ਰਿਸਾਇ।
ਜਾ ਕੋ ਸਰ ਜਿਹ ਲਾਗਿ ਹੈ ਸੋ ਭਟ ਚੀਨੋ ਜਾਇ। ੧੮।
ਜੁਧ ਜਬੈ ਗਾੜੇ ਪਰਿਯੋ ਘਾਤ ਬਾਲ ਤਿਨ ਪਾਇ।
ਉਹਿ ਰਾਜਾ ਕੋ ਬਾਨ ਲੈ ਇਹ ਨ੍ਰਿਪ ਹਨ੍ਯੋ ਰਿਸਾਇ। ੧੯।

ਚੌਪਈ

ਲਾਗਤ ਬਾਨ ਰਾਵ ਰਿਸਿ ਭਯੋ। ਸਰ ਪਰ ਨਾਮ ਲਿਖਿਯੋ ਲਖਿ ਲਯੋ।
ਮੁਹਿ ਇਨ ਹਨ੍ਯੋ ਨ੍ਰਿਪਤਿ ਸੋਊ ਮਾਰਿਯੋ। ਬਹੁਰਿ ਆਪਹੂੰ ਸ੍ਰਗ ਸਿਧਾਰਿਯੋ। ੨੦।

ਦੋਹਰਾ

ਨਾਜ ਮਤੀ ਇਹ ਚਰਿਤ੍ਰ ਸੋ ਦੁਹੂੰ ਨ੍ਰਿਪਨ ਕੋ ਘਾਇ।
ਬਹੁਰ ਰੈਬਾਰੀ ਰਾਵ ਸੋ ਅਨਿ ਦਈ ਸੁਖ ਪਾਇ। ੨੧।

ਚੌਪਈ

ਨ੍ਰਿਪ ਮੈ ਤੁਮਰੇ ਕਾਜ ਸਵਾਰੇ। ਦੋਨੋ ਸਤ੍ਰੁ ਤਿਹਾਰੇ ਮਾਰੇ।
ਅਬ ਮੋ ਕੋ ਤੁਮ ਧਾਮ ਬੁਲਾਵੇ। ਕਾਮ ਭੋਗ ਮੁਹਿ ਸਾਥ ਕਮਾਵੇ। ੨੨।

(ਕਹਿਣ ਲਗੀ) ਹੇ ਰਾਜਨ! ਮੈਨੂੰ ਆਪਣਾ ਨੌਕਰ ਰਖ ਲਵੋ। (ਮੈਂ) ਉਥੋਂ ਦੀ ਮੁਹਿੰਮ ਕਰਾਂਗੀ, ਜਿਥੋਂ ਦੀ ਤੁਸੀਂ ਕਹੋਗੇ। ਮੈਂ ਪ੍ਰਾਣ ਨਿਕਲਣ ਤਕ ਲੜਾਂਗੀ ਅਤੇ ਯੁੱਧ ਵਿਚ ਨਹੀਂ ਹਾਰਾਂਗੀ ਅਤੇ ਵੈਰੀ ਨੂੰ ਯੁੱਧ-ਭੂਮੀ ਵਿਚ ਮਾਰੇ ਬਿਨਾ ਬਾਜ਼ੀ ਨਹੀਂ ਛਡਾਂਗੀ।੧੩।

ਉਸ ਦੀ ਸੂਰਬੀਰਤਾ ਨੂੰ ਵੇਖ ਕੇ ਰਾਜੇ ਨੇ ਨੌਕਰ ਰਖ ਲਿਆ। ਘਰ ਦੇ ਖਜ਼ਾਨੇ ਵਿਚੋਂ ਕਢ ਕੇ (ਉਸ ਨੂੰ) ਬਹੁਤ ਕੁਝ ਦਿੱਤਾ। ਦੂਜੇ ਰਾਜੇ ਨੂੰ ਸੂਰਮਾ ਭੇਜ ਕੇ ਬੁਲਾ ਲਿਆ। ਬਾਹੂ ਸਿੰਘ ਉਤੇ ਬਹੁਤ ਕ੍ਰੋਧਿਤ ਹੋ ਕੇ ਚੜ੍ਹਾਈ ਕਰ ਦਿੱਤੀ।੧੪।

ਚੌਪਈ

(ਤਦ) ਨਾਜ ਮਤੀ ਨੇ ਇਸ ਤਰ੍ਹਾਂ ਕਿਹਾ--ਹੇ ਰਾਜਨ! ਤੁਸੀਂ ਮੇਰੀ ਗੱਲ ਸੁਣੋ। ਸਾਰਿਆਂ ਸੂਰਵੀਰਾਂ ਨੂੰ ਬੁਲਾ ਲਵੋ ਅਤੇ ਸਾਰਿਆਂ ਦੇ ਤੀਰਾਂ ਉਤੇ (ਉਨ੍ਹਾਂ ਦੇ) ਨਾਂ ਉਕਰ ਦਿਓ।੧੫।

ਦੋਹਰਾ

ਜਦ ਘੋਰ ਯੁੱਧ ਹੋਵੇਗਾ ਅਤੇ ਤੀਰ ਅਤੇ ਤਲਵਾਰਾਂ ਚਲਣ ਲੱਗਣਗੀਆਂ। ਤੀਰਾਂ ਉਤੇ ਨਾਮ ਲਿਖੇ ਬਿਨਾ ਕੌਣ ਵਿਚਾਰ ਸਕੇਗਾ (ਕਿ ਕਿਸ ਨੇ ਕਿਸ ਨੂੰ ਮਾਰਿਆ ਹੈ)।੧੬।

ਚੌਪਈ

ਨਾਜ ਮਤੀ ਨੇ ਜਦ ਇਸ ਤਰ੍ਹਾਂ ਕਿਹਾ ਤਾਂ ਰਾਜੇ ਨੇ ਸਚ-ਸਚ ਮੰਨ ਲਿਆ। ਉਸ ਨੇ ਸਾਰਿਆਂ ਸੂਰਮਿਆਂ ਨੂੰ ਬੁਲਾਇਆ ਅਤੇ ਸਾਰਿਆਂ ਦੇ ਤੀਰਾਂ ਉਤੇ ਨਾਮ ਲਿਖਵਾ ਦਿੱਤੇ।੧੭।

ਦੋਹਰਾ

ਤੀਰਾਂ ਉਤੇ ਨਾਮ ਲਿਖਵਾ ਕੇ ਰੋਹ ਨਾਲ ਭਰੇ ਹੋਏ ਯੁੱਧ-ਭੂਮੀ ਵਲ ਚੜ੍ਹ ਪਏ। ਜਿਸ ਦਾ ਤੀਰ ਜਿਸ ਨੂੰ ਲਗੇਗਾ, (ਉਸ ਤੋਂ) ਉਹ ਯੋਧਾ ਪਛਾਣਿਆ ਜਾਏਗਾ।੧੮। ਜਦ ਯੁੱਧ ਬਹੁਤ ਭਿਆਨਕ ਹੋ ਗਿਆ ਤਾਂ ਉਸ ਇਸਤਰੀ ਨੇ ਮੌਕਾ ਤਾੜ ਕੇ, ਉਸ ਰਾਜੇ ਦਾ ਬਾਣ ਲੈ ਕੇ ਕ੍ਰੋਧ ਨਾਲ ਇਸ ਰਾਜੇ ਨੂੰ ਮਾਰ ਦਿੱਤਾ।੧੯।

ਚੌਪਈ

ਬਾਣ ਲਗਦਿਆਂ ਹੀ ਤੀਰ ਉਤੇ (ਮਿਤਰ ਰਾਜੇ ਦਾ) ਨਾਮ ਲਿਖਿਆ ਵੇਖ ਕੇ ਰਾਜਾ ਕ੍ਰੋਧ ਨਾਲ ਭਰ ਗਿਆ। ਮੈਨੂੰ ਇਸ ਨੇ ਮਾਰਿਆ ਹੈ, ਰਾਜੇ ਨੇ ਉਸ ਨੂੰ ਮਾਰ ਦਿੱਤਾ ਅਤੇ ਫਿਰ ਆਪ ਵੀ ਸਵਰਗ ਚਲਾ ਗਿਆ।੨੦।

ਦੋਹਰਾ

ਨਾਜ ਮਤੀ ਨੇ ਇਸ ਚਰਿਤ੍ਰ ਨਾਲ ਦੋਹਾਂ ਰਾਜਿਆਂ ਨੂੰ ਮਾਰਿਆ ਅਤੇ ਫਿਰ ਆ ਕੇ ਰਾਜੇ (ਬਾਹੂ ਸਿੰਘ) ਨੂੰ ਸੁਖ ਪੂਰਵਕ ਅਗਵਾਈ ('ਰੈਬਾਰੀ') ਦਿੱਤੀ।੨੧।

ਚੌਪਈ

(ਆ ਕੇ ਕਹਿਣ ਲਗੀ--) ਹੇ ਰਾਜਨ! ਮੈਂ ਤੁਹਾਡੇ ਦੋਵੇਂ ਵੈਰੀ ਮਾਰ ਕੇ ਤੁਹਾਡੇ ਕੰਮ ਸੰਵਾਰ ਦਿੱਤੇ ਹਨ। ਹੁਣ ਤੁਸੀਂ ਮੈਨੂੰ ਆਪਣੇ ਘਰ ਬੁਲਾਓ ਅਤੇ ਮੇਰੇ ਨਾਲ ਕਾਮ-ਭੋਗ ਕਰੋ।੨੨।

ਦੋਹਰਾ

ਤਬ ਰਾਜੈ ਤਾ ਕੋ ਤੁਰਤ ਲੀਨੋ ਸਦਨ ਬੁਲਾਇ।
ਕਾਮ ਭੋਗ ਤਾ ਸੋ ਕਿਯੋ ਹ੍ਰਿਦੈ ਹਰਖ ਉਪਜਾਇ। ੨੩।
ਏਕ ਨ੍ਰਿਪਤਿ ਨਿਜੁ ਕਰ ਹਨ੍ਯੋ ਤਾ ਤੇ ਦੁਤਿਯ ਹਨਾਇ।
ਰਤਿ ਮਾਨੀ ਇਹ ਨ੍ਰਿਪ ਭਏ ਨਾਜ ਮਤੀ ਸੁਖ ਪਾਇ। ੨੪।

ਚੌਪਈ

ਨਾਜ ਮਤੀ ਨ੍ਰਿਪ ਲੈ ਘਰ ਰਾਖੀ। ਤ੍ਰਿਯ ਕੀਨੀ ਰਵਿ ਸਸਿ ਕਰਿ ਸਾਖੀ।
ਰਾਂਕ ਹੁਤੀ ਰਾਨੀ ਕਰਿ ਡਾਰਿਯੋ। ਤ੍ਰਿਯਾ ਚਰਿਤ੍ਰ ਨ ਜਾਤ ਬਿਚਾਰਿਯੋ। ੨੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤ੍ਰਿਪਨੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੫੩। ੩੦੫੧। ਅਫਸ਼ੁ।

ਦੋਹਰਾ

ਸ੍ਯਾਲਕੋਟ ਕੇ ਦੇਸ ਮੈ ਦਰਪ ਕਲਾ ਇਕ ਬਾਮ।
ਤਰੁਨ ਦੇਹ ਤਾ ਕੋ ਰਹੈ ਅਧਿਕ ਸਤਾਵਤ ਕਾਮ। ੧।
ਦਾਨੀ ਰਾਇ ਤਹਾ ਹੁਤੋ ਏਕ ਸਾਹ ਕੇ ਪੂਤ।
ਸੂਰਤਿ ਸੀਰਤਿ ਕੇ ਬਿਥੈ ਬਿਧਨੈ ਕਿਯੋ ਸਪੂਤ। ੨।
ਦਰਪ ਕਲਾ ਇਹ ਸਾਹ ਕੀ ਦੁਹਿਤ ਰਹੈ ਅਪਾਰ।
ਹਿਯੈ ਬਿਚਾਰਿਯੋ ਸਾਹ ਕੇ ਸੁਤ ਸੋ ਰਮੋ ਸੁਧਾਰ। ੩।

ਚੌਪਈ

ਬੋਲਿ ਸਾਹੁ ਕੇ ਪੂਤ ਮੰਗਾਯੋ। ਕਾਮ ਕੇਲ ਤਿਹ ਸੰਗ ਕਮਾਯੋ।
ਦਿਵਸ ਭਏ ਗ੍ਰਿਹ ਦੇਤ ਪਠਾਈ। ਰੈਨਿ ਭਏ ਪੁਨਿ ਲੇਤ ਬੁਲਾਈ। ੪।
ਐਸੀ ਪ੍ਰੀਤਿ ਦਹੁਨਿ ਮੈ ਭਈ। ਲੋਕ ਲਾਜ ਸਭ ਹੀ ਤਜਿ ਦਈ।
ਜਾਨੁਕ ਕਹੂੰ ਬ੍ਰਯਾਹ ਕਰਿ ਆਨੀ। ਤਿਨ ਪਰਨਾਰਿ ਐਸ ਪਹਿਚਾਨੀ। ੫।

ਅਤਿਲ

ਇਸਕ ਮੁਸਕ ਖਾਸੀ ਅਰੁ ਖੁਰਕ ਬਖਾਨਿਯੈ।
ਖੂਨ ਬੈਰ ਮਦਪਾਨ ਸੁ ਬਹੁਰਿ ਪ੍ਰਮਾਨਿਯੈ।
ਕਸ ਕੋਊ ਕਰਈ ਸਾਤ ਛਪਾਏ ਛਪਤ ਨਹਿ।
ਹੋ ਹੋਵਤ ਪ੍ਰਗਟ ਨਿਦਾਨ ਸੁ ਸਾਰੀ ਸ੍ਰਿਸਟਿ ਮਹਿ। ੬।

ਦੋਹਰਾ

ਦਰਪ ਕਲਾ ਸੁਤ ਸਾਹੁ ਕੇ ਊਪਰ ਰਹੀ ਬਿਕਾਇ।
ਰੈਨਿ ਦਿਵਸ ਤਾ ਸੋ ਰਮੈ ਸਭਹਿਨ ਸੁਨੀ ਬਨਾਇ। ੭।
ਦਰਪ ਕਲਾ ਜਬ ਸਾਹੁ ਕੋ ਲੀਨੋ ਪੂਤ ਬੁਲਾਇ।
ਆਨ ਪਿਯਾਦਨ ਗਹਿ ਲਿਯੋ ਰਹਿਯੋ ਨ ਕਛੁ ਉਪਾਇ। ੮।

ਦੋਹਰਾ

ਤਦ ਰਾਜੇ ਨੇ ਉਸ ਨੂੰ ਤੁਰਤ ਸਦਨ ਵਿਚ ਬੁਲਾ ਲਿਆ ਅਤੇ ਮਨ ਵਿਚ ਆਨੰਦ ਵਧਾ ਕੇ ਉਸ ਨਾਲ ਕਾਮ-ਭੋਗ ਕੀਤਾ।੨੩। ਇਕ ਰਾਜੇ ਨੂੰ ਆਪਣੇ ਹੱਥ ਨਾਲ ਮਾਰਿਆ ਅਤੇ ਉਸ ਤੋਂ ਦੂਜਾ ਮਰਵਾ ਦਿੱਤਾ। ਨਾਜ ਮਤੀ ਨੇ ਸੁਖ ਪੂਰਵਕ ਇਸ ਰਾਜੇ ਨਾਲ ਰਤੀ-ਕ੍ਰੀੜਾ ਕੀਤੀ।੨੪।

ਚੌਪਈ

ਨਾਜ ਮਤੀ ਨੂੰ ਰਾਜੇ ਨੇ ਲਾਜਾ ਕੇ ਘਰ ਰਖ ਲਿਆ। ਸੂਰਜ ਅਤੇ ਚੰਦ੍ਰਮਾ ਨੂੰ ਸਾਖੀ ਮੰਨ ਕੇ ਉਸ ਨੂੰ ਪਤਨੀ ਬਣਾਇਆ। (ਉਹ) ਨਿਰਧਨ ਸੀ, ਰਾਣੀ ਬਣਾ ਦਿੱਤਾ। ਇਸਤਰੀ ਦੇ ਚਰਿਤ੍ਰ ਨੂੰ ਸਮਝਿਆ ਨਹੀਂ ਜਾ ਸਕਦਾ।੨੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੩ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੫੩। ੩੦੫੧। ਚਲਦਾ।

ਦੋਹਰਾ

ਸਿਆਲਕੋਟ ਦੇਸ਼ ਵਿਚ ਦਰਪ ਕਲਾ ਨਾਂ ਦੀ ਇਕ ਇਸਤਰੀ ਸੀ। ਉਸ ਦਾ ਸ਼ਰੀਰ ਜਵਾਨ ਸੀ (ਇਸ ਕਰ ਕੇ) ਕਾਮ ਬਹੁਤ ਸਤਾਉਂਦਾ ਸੀ।੧। ਉਥੇ ਇਕ ਸ਼ਾਹ ਦਾ ਪੁੱਤਰ ਦਾਨੀ ਰਾਇ ਹੁੰਦਾ ਸੀ। ਉਸ ਨੂੰ ਸ਼ਕਲ ਅਤੇ ਸੁਭਾ ਵਜੋਂ ਵਿਧਾਤਾ ਨੇ ਸੁਪੁੱਤਰ ਬਣਾਇਆ ਸੀ।੨। ਉਥੋਂ ਦੇ ਬਾਦਸ਼ਾਹ ਦੀ ਪੁੱਤਰੀ ਦਰਪ ਕਲਾ ਬਹੁਤ (ਸੁੰਦਰ) ਸੀ। (ਉਸ ਨੇ) ਹਿਰਦੇ ਵਿਚ ਵਿਚਾਰਿਆ ਕਿ ਸ਼ਾਹ ਦੇ ਪੁੱਤਰ ਨਾਲ ਚੰਗੀ ਤਰ੍ਹਾਂ ਰਮਣ ਕਰਾਂ।੩।

ਚੌਪਈ

ਉਸ ਨੇ ਸ਼ਾਹ ਦੇ ਪੁੱਤਰ ਨੂੰ ਬੁਲਵਾਇਆ। ਉਸ ਨਾਲ ਕਾਮ-ਕ੍ਰੀੜਾ ਕੀਤੀ। ਦਿਨ ਵੇਲੇ (ਉਸ ਨੂੰ) ਘਰ ਭੇਜ ਦਿੰਦੀ। ਰਾਤ ਪੈਣ ਤੇ ਫਿਰ ਬੁਲਾ ਲੈਂਦੀ।੪।

ਉਨ੍ਹਾਂ ਦੋਹਾਂ ਵਿਚ ਅਜਿਹੀ ਪ੍ਰੀਤ ਹੋ ਗਈ ਕਿ ਉਸ ਨੇ ਸਾਰੀ ਲੋਕ ਲਾਜ ਤਿਆਗ ਦਿੱਤੀ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਵਿਆਹ ਕੇ ਲਿਆਉਂਦੀ ਹੋਵੇ। ਉਹ ਪਰਾਈ ਇਸਤਰੀ ਇਸ ਤਰ੍ਹਾਂ ਲਗਦੀ ਸੀ।੫।

ਅੰਤਲ

ਇਸ਼ਕ, ਮੁਸ਼ਕ, ਖੰਘ, ਖੁਰਕ, ਖੂਨ (ਕਤਲ), ਖੈਰ (ਨੇਕੀ ਜਾਂ ਪੁੰਨਦਾਨ) ਅਤੇ ਸ਼ਰਾਬ ਬਾਰੇ ਬਖਾਨ ਕੀਤਾ ਜਾਂਦਾ ਹੈ ਕਿ ਇਨ੍ਹਾਂ ਸੱਤਾਂ ਬਾਰੇ ਚਾਹੇ ਕੋਈ ਕਿਤਨਾ ਕਰੇ, ਲੁਕਾਇਆਂ ਲੁਕਾਈਆਂ ਨਹੀਂ ਹਨ। ਇਹ ਅੰਤ ਵਿਚ ਸਾਰੀ ਸ੍ਰਿਸ਼ਟੀ ਵਿਚ ਪ੍ਰਗਟ ਹੋ ਜਾਂਦੀਆਂ ਹਨ।੬।

ਦੋਹਰਾ

ਦਰਪ ਕਲਾ ਸ਼ਾਹ ਦੇ ਪੁੱਤਰ ਦੇ ਉਪਰ ਵਿਕ ਚੁਕੀ ਸੀ। ਰਾਤ ਦਿਨ ਉਸੇ ਨਾਲ ਰਮਣ ਕਰਦੀ ਸੀ; ਸਭ ਨੇ ਇਹ ਗੱਲ ਸੁਣੀ ਹੋਈ ਸੀ।੭। ਦਰਪ ਕਲਾ ਨੇ ਜਦ ਸ਼ਾਹ ਦੇ ਪੁੱਤਰ ਨੂੰ ਬੁਲਾਇਆ। ਤਾਂ ਪਿਆਦਿਆਂ (ਪੈਦਲ ਸਿਪਾਹੀਆਂ) ਨੇ ਆ ਕੇ ਪਕੜ ਲਿਆ, (ਬਚਣ) ਦਾ ਕੋਈ ਉਪਾ ਨ ਰਿਹਾ।੮।

ਚੌਪਈ

ਦਰਪ ਕਲਾ ਇਹ ਭਾਤ ਉਚਾਰੀ। ਸੁਨੇ ਮੀਤ ਤੁਮ ਬਾਤ ਹਮਾਰੀ।
 ਸੋਨਾ ਬੋਵਤ ਮੁਹਿ ਤੁਮ ਕਹਿਯਹੁ। ਯੋ ਕਹਿ ਨੈਨ ਨੀਚ ਕਰਿ ਰਹਿਯਹੁ। ੯।

ਨ੍ਰਿਪ ਪਹਿ ਬਾਧ ਤਾਹਿ ਲੈ ਗਏ। ਤੇ ਵੈ ਬੈਨ ਬਖਾਨਤ ਭਏ।
 ਏਕ ਬਾਤ ਮੈ ਤੁਮੈ ਦਿਖਾਊ। ਤੁਮ ਤੇ ਕਹੋ ਕਹਾ ਤਬ ਪਾਊ। ੧੦।

ਜਾ ਪੈ ਬੈਠੇ ਮੁਹਿ ਗਹਿ ਆਨੇ। ਉਨ ਮੇ ਸੋ ਇਹ ਭਾਤਿ ਬਖਾਨੇ।
 ਜੋ ਮੈ ਕੰਚਨ ਬੀਜਿ ਦਿਖਾਊ। ਤਬ ਮੈ ਕਹੋ ਕਹਾ ਬਰ ਪਾਊ। ੧੧।

ਜਦ ਯੋ ਬਚਨ ਰਾਵ ਸੁਨਿ ਪਾਯੋ। ਦਰਪ ਕਲਾ ਕੋ ਬੋਲਿ ਪਠਾਯੋ।
 ਤਾ ਕੇ ਏਕ ਧਾਮ ਮੈ ਰਾਖਿਯੋ। ਕੰਚਨ ਕੇ ਬੀਜਨ ਕਹ ਭਾਖਿਯੋ। ੧੨।

ਮੋਹਿ ਇਹ ਏਕ ਸਦਨ ਮੈ ਰਾਖੋ। ਭਲੀ ਬੁਰੀ ਕਛੁ ਬਾਤ ਨ ਭਾਖੋ।
 ਜਬ ਮੈ ਮਾਸ ਇਕਾਦਸ ਲਹਿਹੋ। ਤੁਮ ਸੋ ਆਇ ਆਪ ਹੀ ਕਹਿਹੋ। ੧੩।

ਜਬ ਵੈ ਦੋਊ ਏਕ ਗ੍ਰਿਹ ਰਾਖੈ। ਤਬ ਤ੍ਰਿਯ ਯੋ ਤਾ ਸੋ ਬਚ ਭਾਖੈ।
 ਮੇ ਸੋ ਭੋਗ ਮੀਤ ਅਬ ਕਰਿਯੈ। ਯਾ ਚਿੰਤ ਤੇ ਨੈਕੁ ਨ ਡਰਿਯੈ। ੧੪।

ਦੋਹਰਾ

ਪਕਰਿ ਮੀਤ ਕੋ ਆਪਨੇ ਊਪਰ ਲਯੇ ਚਰਾਇ।
 ਤਾ ਸੋ ਰਤਿ ਮਾਨਤ ਭਈ ਲਪਟਿ ਲਪਟਿ ਸੁਖ ਪਾਇ। ੧੫।

ਕਾਲਿ ਕਿਨੀ ਜਾਨ੍ਯੋ ਨਹੀ ਆਜੁ ਰਮੋ ਤਵ ਸੰਗ।
 ਲਾਜ ਨ ਕਾਹੂ ਕੀ ਕਰੋ ਮੇ ਤਨ ਬਢਿਯੋ ਅਨੰਗ। ੧੬।

ਅਤਿਲ

ਦਸ ਮਾਸਨ ਰਤਿ ਕਰੀ ਹਰਖ ਉਪਜਾਇ ਕੈ।
 ਆਸਨ ਚੁੰਬਨ ਅਨਿਕ ਕਿਯੋ ਲਪਟਾਇ ਕੈ।
 ਜਬ ਗਿਯਾਰਵੇ ਮਾਸ ਪਹੂਚ੍ਯੋ ਆਇ ਕਰਿ।
 ਹੋ ਦਰਪ ਕਲਾ ਕਹਿਯੋ ਨ੍ਰਿਪਤਿ ਸੋ ਜਾਇ ਕਰਿ। ੧੭।

ਕੰਚਨ ਬੋਵਨ ਸਮੈ ਪਹੂਚ੍ਯੋ ਆਇ ਕੈ।
 ਸਭ ਰਾਨੀ ਜੁਤ ਨ੍ਰਿਪ ਕੋ ਲਿਯੋ ਬੁਲਾਇ ਕੈ।
 ਪੁਰ ਬਾਸੀ ਜਨ ਸਭੇ ਤਮਾਸਾ ਕੋ ਗਏ।
 ਹੋ ਜਹ ਅਸਥਿਤ ਵਹ ਤ੍ਰਿਯਾ ਤਹਾ ਹੀ ਜਾਤ ਭੇ। ੧੮।

ਜੇ ਤ੍ਰਿਯ ਪੁਰਖ ਨ ਬਿਨਸਿਯੋ ਤਾਹਿ ਬੁਲਾਇਯੈ।
 ਵਾ ਕੈ ਕਰ ਦੈ ਹ੍ਯਾ ਕਲਧੋਤ ਬਿਜਾਇਯੈ।
 ਜੇ ਬਿਨਸਿਯੋ ਨਰ ਤ੍ਰਿਯ ਇਹ ਹਾਥ ਛੁਵਾਇ ਹੈ।
 ਹੋ ਉਗੈ ਨ ਕੰਚਨ ਨੈਕ ਦੋਸ ਮੁਹਿ ਆਇ ਹੈ। ੧੯।

ਚੌਪਈ

ਦਰਪ ਕਲਾ ਨੇ (ਆਪਣੇ ਮਿਤਰ ਨੂੰ) ਇਸ ਤਰ੍ਹਾਂ ਕਿਹਾ-- ਹੇ ਮਿਤਰ! ਮੇਰੀ ਗੱਲ ਸੁਣੋ। (ਜਦੋਂ ਤੈਨੂੰ ਰਾਜੇ ਦੇ ਪੇਸ਼ ਕਰਨਗੇ ਤਾਂ) ਕਹਿਣਾ ਕਿ ਤੂੰ ਮੈਨੂੰ ਸੋਨਾ ਬੀਜ ਕੇ (ਵਿਖਾ ਰਿਹਾ ਸੈਂ)। ਇਹ ਕਹਿ ਕੇ ਨੈਣ ਹੇਠਾਂ ਕਰ ਲਈਂ।੯।

ਉਸ ਨੂੰ ਬੰਨ੍ਹ ਕੇ ਰਾਜੇ ਕੋਲ ਲੈ ਗਏ। ਉਥੇ ਉਸ ਨੇ ਉਹੀ ਗੱਲ ਕਹੀ। ਜੇ ਮੈਂ ਇਕ ਗੱਲ ਤੁਹਾਨੂੰ ਵਿਖਾਵਾਂ ਤਾਂ ਦਸੋ, ਤੁਹਾਡੇ ਤੋਂ ਕੀ ਪ੍ਰਾਪਤ ਕਰਾਂਗਾ।੧੦।

ਜਿਥੋਂ ਮੈਨੂੰ ਬੈਠੇ ਨੂੰ ਤੁਸੀਂ ਪਕੜ ਲਿਆਉਂਦਾ ਸੀ, ਉਸ ਨੇ ਮੈਨੂੰ ਇਸ ਤਰ੍ਹਾਂ ਕਿਹਾ ਸੀ। ਜੇ ਮੈਂ ਸੋਨਾ ਬੀਜ ਕੇ ਵਿਖਾਵਾਂ, ਦਸੋ, ਤਦ ਮੈਂ ਕੀ ਵਰ ਪ੍ਰਾਪਤ ਕਰਾਂਗਾ।੧੧।

ਜਦ ਰਾਜੇ ਨੇ ਇਹ ਬੋਲ ਸੁਣਿਆ ਤਾਂ ਦਰਪ ਕਲਾ ਨੂੰ ਬੁਲਵਾ ਲਿਆ। ਉਸ (ਵਿਅਕਤੀ) ਨੂੰ ਇਕ ਮਹੱਲ ਵਿਚ ਰਖਿਆ ਅਤੇ ਸੋਨਾ ਬੀਜਣ ਲਈ ਕਿਹਾ।੧੨।

ਮੈਨੂੰ ਅਤੇ ਇਸ ਨੂੰ ਇਕ ਘਰ ਵਿਚ ਰਖੇ ਅਤੇ ਕੋਈ ਮਾੜੀ ਚੰਗੀ ਗੱਲ ਨ ਕਰੋ। ਜਦ ਗਿਆਰਾਂ ਮਹੀਨੇ ਬੀਤ ਜਾਣਗੇ ਤਾਂ ਮੈਂ ਤੁਹਾਨੂੰ ਆਪ ਹੀ ਆ ਕੇ ਕਰਾਂਗਾ।੧੩।

ਜਦ ਉਨ੍ਹਾਂ ਦੋਹਾਂ ਨੂੰ ਇਕ ਘਰ ਵਿਚ ਰਖਿਆ ਗਿਆ ਤਾਂ ਇਸਤਰੀ ਨੇ ਮਿਤਰ ਨੂੰ ਇਸ ਤਰ੍ਹਾਂ ਕਿਹਾ-- ਹੇ ਮਿਤਰ! ਹੁਣ ਮੇਰੇ ਨਾਲ ਭੋਗ ਕਰੋ ਅਤੇ ਇਸ ਤਰ੍ਹਾਂ ਦੀ ਚਿੰਤਾ ਤੋਂ ਨ ਡਰੋ।੧੪।

ਦੌਹਰਾ

ਮਿਤਰ ਨੂੰ ਪਕੜ ਕੇ ਆਪਣੇ ਉਪਰ ਚੜ੍ਹਾ ਲਿਆ। ਉਸ ਨਾਲ ਲਿਪਟ ਲਿਪਟ ਕੇ ਸੁਖ ਪੂਰਵਕ ਰਤੀ-ਕ੍ਰੀੜਾ ਕਰਦੀ ਰਹੀ।੧੫। ਕਲ ਨੂੰ ਕਿਸੇ ਨੇ ਨਹੀਂ ਜਾਣਿਆ ਹੈ, ਅਜ ਮੈਂ ਤੇਰੇ ਨਾਲ ਰਮਣ ਕਰਾਂਗੀ। ਕਿਸੇ ਦੀ ਕੋਈ ਸ਼ਰਮ ਨ ਕਰੋ, ਮੇਰੇ ਸ਼ਰੀਰ ਵਿਚ ਕਾਮ ਬਹੁਤ ਵੱਧ ਗਿਆ ਹੈ।੧੬।

ਅਭਿਲਾਸ਼

ਉਨ੍ਹਾਂ ਨੇ ਆਨੰਦ ਸਹਿਤ ਦਸ ਮਹੀਨੇ ਰਤੀ ਕ੍ਰੀੜਾ ਕੀਤੀ ਅਤੇ ਲਿਪਟ ਕੇ ਅਨੇਕ ਆਸਣ ਅਤੇ ਚੁੰਬਨ ਕੀਤੇ। ਜਦੋਂ ਗਿਆਰ੍ਹਵਾਂ ਮਹੀਨਾ ਆ ਪਹੁੰਚਿਆ ਤਾਂ ਦਰਪ ਕਲਾ ਨੇ ਰਾਜੇ ਨੂੰ ਜਾ ਕੇ ਕਿਹਾ।੧੭।

ਸੋਨਾ ਬੀਜਣ ਦਾ ਸਮਾਂ ਆ ਗਿਆ ਹੈ। (ਉਸ ਨੇ) ਸਾਰੀਆਂ ਰਾਣੀਆਂ ਸਹਿਤ ਰਾਜੇ ਨੂੰ ਬੁਲਾ ਲਿਆ। ਸਾਰੇ ਨਗਰਵਾਸੀ ਵੀ ਤਮਾਸ਼ਾ ਵੇਖਣ ਲਈ ਆ ਗਏ ਅਤੇ ਜਿਥੇ ਉਹ ਇਸਤਰੀ ਬੈਠੀ ਸੀ, ਉਥੇ ਹੀ ਜਾ ਪਹੁੰਚੇ।੧੮।

ਜੇ ਇਸਤਰੀ ਜਾਂ ਪੁਰਸ਼ (ਧਰਮ ਤੋਂ) ਪਤਿਤ ਨਹੀਂ ਹੋਇਆ, ਉਸ ਨੂੰ ਬੁਲਾਓ। ਉਸ ਦੇ ਹੱਥੋਂ ਇਥੇ ਸੋਨਾ ਬਿਜਵਾਓ। ਜੇ ਕੋਈ ਭ੍ਰਸ਼ਟ ਮਰਦ ਜਾਂ ਇਸਤਰੀ ਇਸ ਨੂੰ ਛੋਹੇਗੀ, ਤਾਂ ਸੋਨਾ ਬਿਲਕੁਲ ਪੈਦਾ ਨਹੀਂ ਹੋਵੇਗਾ ਅਤੇ ਦੋਸ਼ ਮੈਨੂੰ ਲਗੇਗਾ।੧੯।

ਤਬ ਰਾਜੈ ਸਭਹਿਨ ਯੋ ਕਹਿਯੋ ਸੁਨਾਇ ਕੈ।
ਜੋ ਬਿਨਸਿਯੋ ਨਹਿ ਹੋਇ ਸੁ ਬੀਜਹੁ ਜਾਇ ਕੈ।
ਸੁਨਤ ਬਚਨ ਤ੍ਰਿਯ ਨਰ ਸਭ ਹੀ ਚਕ੍ਰਿਤ ਭਏ।
ਹੋ ਸੋਨੋ ਬੀਜਨ ਕਾਜ ਨ ਤਿਤ ਕੋ ਜਾਤ ਭੇ। ੨੦।

ਚੌਪਈ

ਦਰਪ ਕਲਾ ਇਹ ਭਾਤਿ ਉਚਾਰੀ। ਜੋ ਰਾਜਾ ਸਭ ਤ੍ਰਿਯਾ ਤੁਹਾਰੀ।
ਤਿਨ ਸਭਹਿਨ ਇਹ ਠੋਰ ਬੁਲਾਵਹੁ। ਕੰਚਨ ਦੇ ਕਰਿ ਹਾਥ ਬਿਜਾਵਹੁ। ੨੧।

ਦੋਹਰਾ

ਸਭ ਰਾਨੀ ਜੇਤਕ ਹੁਤੀ ਠਟਕਿ ਰਹੀ ਮਨ ਮਾਹਿ।
ਕਛੁ ਚਰਿਤ੍ਰ ਇਹ ਠਾਨਿ ਰਖਿ ਕੰਚਨ ਬੋਯੋ ਨਾਹਿ। ੨੨।

ਚੌਪਈ

ਦਰਪ ਕਲਾ ਪੁਨ ਐਸ ਉਚਾਰੀ। ਜੋ ਤੁਮ ਰਾਵਹੁ ਨ ਬਿਭਚਾਰੀ।
ਤੋ ਤੁਮ ਆਇ ਕੰਚਨਹਿ ਬੋਵਹੁ। ਹਮਰੋ ਸਕਲ ਅਸੁਖ ਕਹ ਖੋਵਹੁ। ੨੩।

ਅਤਿਲ

ਤ੍ਰਿਯਾ ਪੁਰਖ ਸੁਨਿ ਬੈਨ ਮੂੰਦਿ ਮੁਖ ਰਹਤ ਭੇ।
ਕੰਚਨ ਬੋਵਨ ਕਾਜ ਨ ਟਰਿ ਤਿਤ ਕੋ ਗਏ।
ਦਰਪ ਕਲਾ ਤਬ ਬਚਨ ਕਹੇ ਮੁਸਕਾਇ ਕੈ।
ਹੋ ਸੁਨੋ ਰਾਵ ਜੂ ਬਚਨ ਹਮਾਰੋ ਆਇ ਕੈ। ੨੪।
ਪੁਰਖ ਇਸਤ੍ਰਿਨ ਕੋ ਜੋ ਨ੍ਰਿਪ ਪ੍ਰਥਮ ਸੰਘਾਰਿਯੈ।
ਤੋ ਕਰ ਲੈਕੇ ਖੜਗ ਦੁਹਨ ਹੁਮ ਮਾਰਿਯੈ।
ਬਿਨਸੇ ਬਿਨਾ ਨ ਰਹਿਯੋ ਕੋਊ ਜਗਤ ਮੈ।
ਹੋ ਛਮਾ ਕਰੋ ਅਪਰਾਧੁ ਜੁ ਕੀਨੋ ਆਜੁ ਮੈ। ੨੫।

ਦੋਹਰਾ

ਜਬ ਰਿਤੁ ਰਾਜ ਸਮੈ ਬਿਖੈ ਬੇਗ ਪਵਨ ਕੋ ਹੋਇ।
ਊਚ ਨੀਚ ਕਾਪੇ ਬਿਨਾ ਰਹਿਯੋ ਬਿਰਛ ਨ ਕੋਇ। ੨੬।
ਸੁਨਿ ਰਾਜਾ ਐਸੋ ਬਚਨ ਕੀਨੋ ਤਿਨੈ ਨਿਹਾਲ।
ਸਾਹੁ ਸੁਤਾ ਸੁਤ ਸਾਹੁ ਕੋ ਦੇਤ ਭਯੋ ਤਤਕਾਲ। ੨੭।

ਅਤਿਲ

ਇਹ ਛਲ ਸੋ ਤ੍ਰਿਯ ਛੋਲ ਸਭਨ ਕੋ ਛਲਿ ਗਈ।
ਕੋਲ ਨ੍ਰਿਪਤਿ ਕੇ ਧਾਮ ਮਾਸ ਦਸ ਕਰਤ ਭੀ।
ਬਹੁਰ ਸਭਨ ਕੋ ਐਸੋ ਚਰਿਤ੍ਰ ਦਿਖਾਇ ਕਰਿ।
ਹੋ ਮਨ ਭਾਵਤ ਕੋ ਮੀਤ ਬਰਿਯੋ ਸੁਖ ਪਾਇ ਕਰਿ। ੨੮। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਵਨੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੫੪। ੩੦੭੮। ਅਫਸ੍ਰੰ।

ਤਦ ਰਾਜੇ ਨੇ ਸਾਰਿਆਂ ਨੂੰ ਸੁਣਾ ਕੇ ਇਹ ਕਿਹਾ-- ਜੋ ਭ੍ਰਸ਼ਟ ਨਹੀਂ ਹੋਇਆ, ਉਹ ਜਾ ਕੇ ਸੋਨਾ ਬੀਜੇ। ਗੱਲ ਸੁਣ ਕੇ ਸਭ ਮਰਦ ਅਤੇ ਇਸਤਰੀਆਂ ਹੈਰਾਨ ਰਹਿ ਗਈਆਂ ਅਤੇ ਕੋਈ ਵੀ ਸੋਨੇ ਨੂੰ ਬੀਜਣ ਲਈ ਉਧਰ ਨੂੰ ਨ ਗਿਆ।੨੦।

ਚੌਪਈ

ਦਰਪ ਕਲਾ ਨੇ ਇਸ ਤਰ੍ਹਾਂ ਕਿਹਾ ਕਿ ਹੇ ਰਾਜਾ ਜੀ! ਜੋ ਤੁਹਾਡੀਆਂ ਸਾਰੀਆਂ ਇਸਤਰੀਆਂ ਹਨ। ਉਨ੍ਹਾਂ ਸਾਰੀਆਂ ਨੂੰ ਇਸ ਥਾਂ ਤੇ ਬੁਲਾਓ ਅਤੇ ਸੋਨਾ ਉਨ੍ਹਾਂ ਦੇ ਹੱਥ ਨਾਲ ਬਿਜਵਾਓ।੨੧।

ਦੋਹਰਾ

ਸਭ ਰਾਣੀਆਂ ਜਿਤਨੀਆਂ ਕੁ ਸਨ, ਮਨ ਵਿਚ ਠਠਬਰ ਗਈਆਂ। ਇਸ ਵਿਚ ਕੋਈ ਚਰਿਤ੍ਰ ਹੈ, ਸੋਨਾ ਕਿਸੇ ਨੇ ਵੀ ਨ ਬੀਜਿਆ।੨੨।

ਚੌਪਈ

ਦਰਪ ਕਲਾ ਨੇ ਫਿਰ ਇਸ ਤਰ੍ਹਾਂ ਕਿਹਾ-- ਜੇ ਤੁਸੀਂ ਵਿਭਚਾਰੀ ਨਹੀਂ, ਤਾਂ ਬੀਜੋ। ਇਸ ਲਈ ਤੁਸੀਂ ਆ ਕੇ ਸੋਨਾ ਬੀਜੋ ਅਤੇ ਮੇਰੇ ਸਾਰਿਆਂ ਦੁਖਾਂ ਨੂੰ ਨਸ਼ਟ ਕਰ ਦਿਓ।੨੩।

ਅੰਤਲ

(ਸਾਰੇ) ਇਸਤਰੀ ਮਰਦ ਗੱਲ ਸੁਣ ਕੇ ਮੂੰਹ ਬੰਦ ਕਰ ਕੇ ਰਹਿ ਗਏ। ਸੋਨਾ ਬੀਜਣ ਲਈ ਕੋਈ ਉਧਰ ਨੂੰ ਨ ਗਿਆ। ਤਦ ਦਰਪ ਕਲਾ ਨੇ ਹੱਸ ਕੇ ਕਿਹਾ-- ਹੇ ਰਾਜਾ ਜੀ! ਆ ਕੇ ਮੇਰੀ ਗੱਲ ਸੁਣੋ।੨੪।

ਜੇ ਕੋਈ ਰਾਜਾ ਇਸਤਰੀ ਪੁਰਸ਼ ਨੂੰ ਪਹਿਲਾਂ ਮਾਰਦਾ ਸੀ, ਤਾਂ ਤਲਵਾਰ ਲੈ ਕੇ ਸਾਨੂੰ ਮਾਰ ਦਿਓ। ਭ੍ਰਸ਼ਟ ਹੋਣ ਤੋਂ ਬਿਨਾਂ ਕੋਈ ਇਸ ਸੰਸਾਰ ਵਿਚ ਨਹੀਂ ਰਿਹਾ। ਇਸ ਲਈ ਜੋ ਅਜ ਮੈਂ ਅਪਰਾਧ ਕੀਤਾ ਹੈ, ਉਸ ਨੂੰ ਮਾਫ਼ ਕਰ ਦਿਓ।੨੫।

ਦੋਹਰਾ

ਜਦ ਬਸੰਤ ਵੇਲੇ ਪੌਣ ਦਾ ਵੇਗ ਹੁੰਦਾ ਹੈ ਤਾਂ ਵੱਡੇ ਨਿੱਕੇ ਬ੍ਰਿਛਾਂ ਵਿਚੋਂ ਕੰਬੇ ਬਿਨਾਂ ਕੋਈ ਵੀ ਨਹੀਂ ਰਹਿੰਦਾ।੨੬। ਰਾਜੇ ਨੇ ਉਸ ਤੋਂ ਇਸ ਪ੍ਰਕਾਰ ਦੇ ਬਚਨ ਸੁਣ ਕੇ (ਉਸ ਨੂੰ) ਨਿਹਾਲ ਕਰ ਦਿੱਤਾ ਅਤੇ ਬਾਦਸ਼ਾਹ ਦੀ ਪੁੱਤਰੀ ਸ਼ਾਹ ਦੇ ਪੁੱਤਰ ਨੂੰ ਉਸੇ ਵੇਲੇ ਦੇ ਦਿੱਤੀ।੨੭।

ਅੰਤਲ

ਇਸ ਤਰ੍ਹਾਂ ਦੇ ਚਰਿਤ੍ਰ ਨਾਲ ਨੌਜਵਾਨ ਇਸਤਰੀ ਨੇ ਸਭ ਨੂੰ ਛਲ ਲਿਆ। ਰਾਜੇ ਦੇ ਘਰ ਦਸ ਮਹੀਨੇ ਕੋਲ-ਕ੍ਰੀੜਾ ਕਰਦੀ ਰਹੀ। ਫਿਰ ਸਭ ਨੂੰ ਅਜਿਹਾ ਚਰਿਤ੍ਰ ਵਿਖਾ ਕੇ, ਸੁਖ ਪੂਰਵਕ ਮਨ ਭਾਉਂਦਾ ਮਿਤਰ ਪ੍ਰਾਪਤ ਕਰ ਲਿਆ।੨੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੫੪। ੩੦੭੯। ਚਲਦਾ।

ਚੌਪਈ

ਸਾਹਿਜਹਾਂ ਕੀ ਏਕ ਬਰ ਨਾਰੀ। ਪ੍ਰਾਨਮਤੀ ਤਿਹ ਨਾਮ ਉਚਾਰੀ।
ਤਿਨਿਕ ਸਾਹੁ ਕੇ ਪੂਤ ਬਿਲੋਕਿਯੋ। ਤਬ ਹੀ ਆਨਿ ਕਾਮੁ ਤਿਹ ਰੋਕਿਯੋ। ੧।

ਅਤਿਲ

ਪਨੈ ਸਹਿਚਰੀ ਤਾ ਕੋ ਲਿਯੋ ਬੁਲਾਇ ਕੈ।
ਲਪਟਿ ਲਪਟਿ ਰਤਿ ਕਰੀ ਹਰਖ ਉਪਜਾਇ ਕੈ।
ਕੇਲ ਕਰਤ ਦੋਹੂੰ ਬਚਨ ਕਹੇ ਮੁਸਕਾਇ ਕੈ।
ਹੋ ਚੋਰਾਸੀ ਆਸਨ ਲੀਨੇ ਸੁਖ ਪਾਇ ਕੈ। ੨।

ਦੋਹਰਾ

ਬਹੁਤ ਦਿਵਸ ਤਾ ਸੋ ਰਮੀ ਪੁਨਿ ਯੋ ਕਹਿਯੋ ਬਨਾਇ।
ਯਾਹਿ ਮਾਰਿ ਕਰਿ ਡਾਰਿਯੈ ਜਿਨਿ ਕੋਊ ਲਖਿ ਜਾਇ। ੩।

ਚੌਪਈ

ਪ੍ਰਾਨਮਤੀ ਆਗ੍ਯਾ ਤਿਹ ਦਈ। ਮਾਰਨ ਸਖੀ ਤਾਹਿ ਲੈ ਗਈ।
ਆਪੁ ਭੋਗ ਤਿਹ ਸਾਥ ਕਮਾਯੋ। ਪੁਨਿ ਤਾ ਸੋ ਇਹ ਭਾਤਿ ਸੁਨਾਯੋ। ੪।
ਮੋ ਸੋ ਭੋਗ ਭਲੇ ਤੈ ਦਿਯੋ। ਮੋਹਿ ਚਿਤ ਹਮਰੋ ਕੋ ਲਿਯੋ।
ਤੋ ਪਰ ਚੋਟ ਮੈ ਨਹੀ ਡਾਰੋ। ਏਕ ਚਰਿਤ ਤਨ ਤੁਮੈ ਨਿਕਾਰੋ। ੫।

ਅਤਿਲ

ਅਰਧ ਸੂਰ ਜਬ ਚਡਿਯੋ ਸੁ ਦ੍ਰਿਗਨ ਨਿਹਾਰਿਹੋ।
ਤਬ ਤੋਰੇ ਗਹਿ ਹਾਥ ਨਦੀ ਮੈ ਡਾਰਿ ਹੋ।
ਤਬੈ ਹਾਥ ਅਰ ਪਾਵ ਅਧਿਕ ਤੁਮ ਮਾਰਿਯੋ।
ਹੋ ਡੂਬਤ ਡੂਬਤ ਕਹਿ ਕੈ ਪੁਕਾਰਿਯੋ। ੬।
ਤਬ ਸਰਤਾ ਕੇ ਬਿਖੇ ਤਾਹਿ ਗਹਿ ਡਾਰਿਯੋ।
ਹਾਥ ਪਾਵ ਬਹੁ ਮਾਰਿ ਸੁ ਜਾਰ ਪੁਕਾਰਿਯੋ।
ਡੂਬਤ ਤਿਹ ਲਖਿ ਲੋਗ ਪਹੂਚੈ ਆਇ ਕੈ।
ਹੋ ਹਾਥੋ ਹਾਥ ਉਬਾਰਿਯੋ ਲਯੋ ਬਚਾਇ ਕੈ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪਚਾਨਵੇ ਚਰਿਤ੍ਰ ਸਮਾਪਤ
ਸਤੁ ਸੁਭਮ ਸਤੁ। ੧੫੫। ੩੦੮੬। ਅਫਸ੍ਰੰ।

ਚੌਪਈ

ਮਦ੍ਰ ਦੇਸ ਚੋਧਰੀ ਭਣਿਜੈ। ਰੋਸਨ ਸਿੰਘ ਤਿਹ ਨਾਮ ਕਹਿਜੈ।
ਕੰਦ੍ਰਪ ਕਲਾ ਬਾਲ ਤਿਹ ਸੋਹੈ। ਖਗ ਮ੍ਰਿਗ ਜਛ ਭੁਜੰਗਨ ਮੋਹੈ। ੧।

ਚੌਪਈ

ਸ਼ਾਹਜਹਾਨ ਦੀ ਇਕ ਸੁੰਦਰ ਇਸਤਰੀ ਸੀ। ਉਸ ਦਾ ਨਾਮ ਪ੍ਰਾਨਮਤੀ ਕਿਹਾ ਜਾਂਦਾ ਸੀ। ਉਸ ਨੇ ਸ਼ਾਹ ਦਾ (ਇਕ) ਪੁੱਤਰ ਵੇਖਿਆ, ਤਦ ਹੀ ਕਾਮ ਨੇ ਉਸ ਨੂੰ ਘੇਰ ਲਿਆ।੧।

ਅੰਤਲ

(ਉਸ ਨੇ) ਦਾਸੀ ਭੇਜ ਕੇ ਉਸ ਨੂੰ ਬੁਲਾ ਲਿਆ ਅਤੇ ਪ੍ਰਸੰਨਤਾ ਸਹਿਤ (ਉਸ ਨਾਲ) ਲਿਪਟ ਲਿਪਟ ਕੇ ਰਤੀ-ਕੁੰਡਾ ਕੀਤੀ। ਕੋਲ ਕਰਦਿਆਂ ਦੋਹਾਂ ਨੇ ਹੱਸ ਕੇ ਕਿਹਾ ਕਿ (ਅਸੀਂ) ਚੌਰਾਸੀ ਆਸਣ ਕਰ ਕੇ ਸੁਖ ਪ੍ਰਾਪਤ ਕੀਤਾ ਹੈ।੨।

ਦੌਹਰਾ

ਉਸ ਨਾਲ ਬਹੁਤ ਦਿਨਾਂ ਤਕ ਰਮਣ ਕਰ ਕੇ ਫਿਰ ਇਸ ਤਰ੍ਹਾਂ (ਮਨ ਵਿਚ) ਕਿਹਾ ਕਿ ਇਸ ਨੂੰ ਮਾਰ ਦੇਈਏ, ਮਤਾਂ ਕੋਈ ਜਾਣ ਨ ਜਾਏ।੩।

ਚੌਪਈ

ਪ੍ਰਾਨਮਤੀ ਨੇ ਸਖੀ ਨੂੰ ਆਗਿਆ ਦਿੱਤੀ ਅਤੇ ਉਹ ਉਸ ਨੂੰ ਮਾਰਨ ਲਈ ਲੈ ਗਈ। (ਪਹਿਲਾਂ) ਸਖੀ ਨੇ ਆਪ ਉਸ ਨਾਲ ਭੋਗ ਕੀਤਾ ਅਤੇ ਫਿਰ ਉਸ ਨੂੰ ਇਸ ਤਰ੍ਹਾਂ ਕਿਹਾ-।੪।

ਤੂੰ ਮੇਰੇ ਨਾਲ ਚੰਗੀ ਤਰ੍ਹਾਂ ਨਾਲ ਭੋਗ ਕੀਤਾ ਹੈ ਅਤੇ ਮੇਰੇ ਚਿਤ ਨੂੰ ਮੋਹ ਲਿਆ ਹੈ। ਮੈਂ ਤੇਰੇ ਉਤੇ ਚੋਟ ਨਹੀਂ ਕਰਦੀ (ਅਰਥਾਤ ਮਾਰਦੀ ਨਹੀਂ) ਅਤੇ ਇਕ ਚਰਿਤ੍ਰ ਕਰ ਕੇ ਤੈਨੂੰ (ਇਥੋਂ) ਕਢਦੀ ਹਾਂ।੫।

ਅੰਤਲ

ਜਦ ਅੱਧਾ ਕੁ ਸੂਰਜ ਚੜ੍ਹਿਆ ਹੋਇਆ ਅੱਖਾਂ ਨਾਲ ਵੇਖਾਂਗੀ ਤਦ ਮੈਂ ਤੇਰਾ ਹੱਥ ਫੜ ਕੇ ਨਦੀ ਵਿਚ ਧਕ ਦਿਆਂਗੀ। ਤਦ ਤੂੰ ਬਹੁਤ ਹੱਥ ਪੈਰ ਮਾਰੀਂ ਅਤੇ ਉੱਚੀ ਆਵਾਜ਼ ਵਿਚ, ‘ਭੁਬ ਗਿਆ, ਭੁਬ ਗਿਆ’ ਕਹੀਂ।੬।

ਤਦ ਉਸ ਨੂੰ ਪਕੜ ਕੇ ਨਦੀ ਵਿਚ ਧਕ ਦਿੱਤਾ। (ਤਦ) ਉਹ ਯਾਰ ਹੱਥ ਪੈਰ ਮਾਰ ਕੇ ਬਹੁਤ ਪੁਕਾਰ ਕਰਨ ਲਗਾ। ਉਸ ਨੂੰ ਭੁਬਦਾ ਵੇਖ ਕੇ ਬਹੁਤ ਸਾਰੇ ਲੋਕ ਆ ਪਹੁੰਚੇ ਅਤੇ ਉਸ ਨੂੰ ਹੱਥੋਂ ਹੱਥ ਚੁਕ ਕੇ ਬਚਾ ਲਿਆ।੭।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੧੫੫। ੩੦੮੬। ਚਲਦਾ।

ਚੌਪਈ

ਮਦ੍ਰ ਦੇਸ ਦਾ (ਇਕ) ਚੌਧਰੀ ਦਸਿਆ ਜਾਂਦਾ ਸੀ। ਉਸ ਦਾ ਨਾਂ (ਲੋਕੀਂ) ਰੋਸ਼ਨ ਸਿੰਘ ਕਹਿੰਦੇ ਸਨ। ਕੰਦੂਪ ਕਲਾ ਉਸ ਦੀ ਇਸਤਰੀ ਸੀ (ਜਿਸ ਨੇ) ਪੰਛੀਆਂ, ਹਿਰਨਾਂ (ਅਥਵਾ ਜੰਗਲੀ ਪਸ਼ੂਆਂ), ਯਕਸ਼ਾਂ ਅਤੇ ਭੁਜੰਗਾਂ ਨੂੰ ਮੋਹਿਆ ਹੋਇਆ ਸੀ।੧।

ਤਾ ਕੇ ਧਾਮ ਅੰਨ੍ਹ ਧਨੁ ਭਾਰੀ। ਨਿਤਿ ਉਠਿ ਕਰੈ ਨਾਥ ਰਖਵਾਰੀ।
ਜੋ ਅਤਿਥ ਮਾਗਨ ਕਹ ਆਵੈ। ਮੁਖ ਮਾਗਤ ਬਰੁ ਲੈ ਘਰੁ ਜਾਵੈ। ੨।

ਅਤਿਲ

ਤਿਹ ਠਾ ਇਕ ਅਤਿਥ ਪਹੁੰਚਯੋ ਆਇ ਕੈ।
ਲਖਿ ਤਿਹ ਛਬਿ ਝਖ ਕੇਤੁ ਰਹੈ ਉਰਝਾਇ ਕੈ।
ਅਪ੍ਰਮਾਨ ਅਪ੍ਰਤਿਮ ਸਰੂਪ ਬਿਧਨੈ ਦਯੋ।
ਹੋ ਭੂਤ ਭਵਿਖ ਭਵਾਨ ਨ ਕੋ ਐਸੋ ਭਯੋ। ੩।

ਕੰਦੂਪ ਕਲਾ ਹੋਰਿ ਤਾ ਕੀ ਛਬ ਬਸਿ ਭਈ।
ਬਿਰਹ ਨਦੀ ਕੇ ਬੀਚ ਭੂਬਿ ਸਿਗਰੀ ਗਈ।
ਪਠੈ ਸਹਚਰੀ ਤਿਹ ਗ੍ਰਿਹ ਲਿਯੋ ਬੁਲਾਇ ਕੈ।
ਹੋ ਭਾਤਿ ਭਾਤਿ ਰਤਿ ਕਰੀ ਹਰਖ ਉਪਜਾਇ ਕੈ। ੪।

ਪਾਚ ਚੋਤਰੇ ਛੋਰਿ ਚੋਧਰੀ ਆਇਯੋ।
ਕੁਠਿਆ ਮੋ ਚੋਧਨੀ ਤਾਹਿ ਛਪਾਇਯੋ।
ਬਹੁਰਿ ਉਚਾਰੇ ਬੈਨ ਮੂੜ ਸੋ ਕੋਪਿ ਕੈ।
ਹੋ ਤਾ ਕੋ ਸਿਰ ਕੈ ਬਿਖੈ ਪਨਹਿਯਾ ਸੋਕੁ ਦੈ। ੫।

ਤੁਮਰੇ ਰਾਜ ਨ ਧਰੈ ਸੁਯੰਬਰ ਅੰਗ ਮੈ।
ਆਛੇ ਸਦਨ ਸਵਾਰੋ ਦਯੋ ਨ ਦਰਬ ਤੈ।
ਕਛੁ ਨ ਕੀਨੋ ਭੋਗ ਜਗਤ ਮੈ ਆਇ ਕੈ।
ਬਿਪ੍ਰਨ ਦਿਯੋ ਸੁ ਕਛੁ ਨ ਦਾਨ ਬੁਲਾਇ ਕੈ। ੬।

ਚੌਪਈ

ਤਬ ਮੂਰਖ ਐਸੀ ਬਿਧਿ ਭਾਖਿਯੋ। ਮੈ ਤੁਮ ਤੇ ਕਛੁ ਦਰਬੁ ਨ ਰਾਖਿਯੋ।
ਜਾ ਕੋ ਰੁਚੈ ਤਿਸੀ ਕੋ ਦੀਜੈ। ਮੇਰੀ ਕਛੁ ਕਾਨਿ ਨਹਿ ਕੀਜੈ। ੭।

ਅਤਿਲ

ਤਾਂਬੁ ਦਾਨ ਤੇ ਦੁਗਨ ਰੁਕਮ ਕੋ ਜਾਨੀਯੈ।
ਰੁਕਮ ਦਾਨ ਤੈ ਚੋਗੁਨ ਸ੍ਰਾਨਹਿ ਮਾਨੀਯੈ।
ਬਡੇ ਧਾਨ ਕੋ ਧਨ ਤੈ ਦਾਨ ਪ੍ਰਮਾਨਹੀ।
ਹੋ ਚਾਰਿ ਸੁ ਖਟ ਦਸ ਆਠ ਪੁਰਾਨ ਬਖਾਨਹੀ। ੮।

ਦੋਹਰਾ

ਇਹ ਜੋ ਕੋਠੀ ਅੰਨ ਜੁਤ ਦੀਜੈ ਦਿਜਨ ਬੁਲਾਇ।
ਇਹੈ ਕਹਿਯੋ ਮੁਰਿ ਮਾਨਿਯੈ ਸੁਨੁ ਚੋਪ੍ਰਿਨ ਕੇ ਰਾਇ। ੯।

ਵਹੈ ਭਿਟੋਅਨ ਬਾਮਨੀ ਲੀਨੀ ਨਿਕਟ ਬੁਲਾਇ।
ਜਾਰ ਸਹਿਤ ਤਿਹ ਨਾਜ ਕੀ ਕੁਠਿਯਾ ਦਈ ਉਠਾਇ। ੧੦।

ਉਸ ਦੇ ਘਰ ਅੰਨ ਅਤੇ ਧਨ ਬਹੁਤ ਸੀ। ਮਾਲਕ ਨਿੱਤ ਉਠ ਕੇ ਉਸ ਦੀ ਰਖਵਾਲੀ ਕਰਦਾ ਸੀ। ਜੋ ਜੋਗੀ (ਸਾਧ) ਮੰਗਣ ਲਈ ਆਉਂਦਾ ਸੀ, ਉਹ ਮੂੰਹ ਮੰਗਿਆ ਵਰ (ਦਾਨ) ਲੈ ਕੇ ਘਰ ਜਾਂਦਾ ਸੀ।^੨

ਅੰਤਲ

ਉਥੇ ਇਕ ਜੋਗੀ ਆ ਪਹੁੰਚਿਆ। ਉਸ ਦੀ ਛਬੀ ਨੂੰ ਵੇਖ ਕੇ ਕਾਮ ਦੇਵ ('ਝਖ ਕੇਤੁ') ਵੀ ਫਸ ਜਾਂਦਾ ਸੀ। (ਉਸ ਨੂੰ) ਪਰਮਾਤਮਾ ਨੇ ਅਮਿਤ ਸੁੰਦਰ ਸਰੂਪ ਦਿੱਤਾ ਸੀ ਜਿਸ ਵਰਗਾ ਭੂਤ, ਭਵਿਖ ਅਤੇ ਵਰਤਮਾਨ ਵਿਚ ਕੋਈ ਨਹੀਂ ਹੋਇਆ ਹੋਵੇਗਾ।^੩

ਕੰਦੂਪ ਕਲਾ ਉਸ ਦੀ ਛਬੀ ਨੂੰ ਵੇਖ ਕੇ ਮੋਹਿਤ ਹੋ ਗਈ। ਉਹ ਬਿਰਹੋਂ ਦੀ ਨਦੀ ਵਿਚ ਸਾਰੀ ਡੁਬ ਗਈ। ਦਾਸੀ ਭੇਜ ਕੇ ਉਸ ਨੂੰ ਘਰ ਬੁਲਾ ਲਿਆ। ਉਸ ਨਾਲ ਆਨੰਦ ਸਹਿਤ ਭਾਂਤ ਭਾਂਤ ਦੀ ਰਤੀ-ਕ੍ਰੀੜਾ ਕੀਤੀ।^੪

(ਜਦ) ਪੰਚਾਂ ਦਾ ਚੌਬੂਤਰਾ ਛਡ ਕੇ ਚੌਧਰੀ (ਘਰ) ਆਇਆ (ਤਦ) ਚੌਧਰਾਣੀ ਨੇ ਉਸ (ਜੋਗੀ) ਨੂੰ ਕੋਠੜੀ ਵਿਚ ਲੁਕਾ ਦਿੱਤਾ। ਫਿਰ ਕ੍ਰੋਧ ਕਰ ਕੇ ਉਸ ਮੂਰਖ (ਚੌਧਰੀ) ਨੂੰ ਕਿਹਾ ਕਿ ਤੇਰੇ ਸਿਰ ਵਿਚ ਸੌ ਕੁ ਜੁਤੀਆਂ ਮਾਰਨੀਆਂ ਚਾਹੀਦੀਆਂ ਹਨ।^੫

ਤੇਰੇ ਰਾਜ ਵਿਚ ਮੈਂ ਨ ਸੁੰਦਰ ਬਸਤ੍ਰ ਸ਼ਰੀਰ ਉਤੇ ਪਾਏ ਹਨ। ਨ ਚੰਗਾ ਮਕਾਨ ਬਣਿਆ ਹੈ ਅਤੇ ਨ ਹੀ (ਤੂੰ) ਧਨ ਦਿੱਤਾ ਹੈ। ਨ ਹੀ ਸੰਸਾਰ ਵਿਚ ਆ ਕੇ ਮੌਜ ਮੇਲਾ ਕੀਤਾ ਹੈ। ਨ ਹੀ ਬ੍ਰਾਹਮਣਾਂ ਨੂੰ ਬੁਲਾ ਕੇ ਕੁਝ ਦਾਨ ਆਦਿ ਦਿੱਤਾ ਹੈ।^੬

ਚੌਪਈ

ਤਦ ਉਸ ਮੂਰਖ ਨੇ ਇਸ ਤਰ੍ਹਾਂ ਕਿਹਾ ਕਿ ਮੈਂ ਤੇਰੇ ਤੋਂ ਕੁਝ ਵੀ ਧਨ (ਲੁਕਾ ਕੇ) ਨਹੀਂ ਰਖਿਆ। ਜਿਸ ਨੂੰ ਚਾਹੋ, ਉਸੇ ਨੂੰ ਦੇ ਦੇਵੀਂ। ਮੇਰੀ ਬਿਲਕੁਲ ਪਰਵਾਹ ਨ ਕਰੀਂ।^੭

ਅੰਤਲ

(ਇਸਤਰੀ ਨੇ ਕਿਹਾ--)

ਤਾਂਬੇ ਦੇ ਦਾਨ ਨਾਲੋਂ ਚਾਂਦੀ (ਦੇ ਦਾਨ ਦਾ ਪੁੰਨ) ਦੁਗਣਾ ਜਾਣਿਆ ਜਾਂਦਾ ਹੈ। ਚਾਂਦੀ ਦੇ ਦਾਨ ਨਾਲੋਂ ਸੋਨੇ (ਦਾ ਦਾਨ) ਚੌਗੁਣੇ (ਪੁੰਨ ਵਾਲਾ) ਮੰਨਿਆ ਜਾਂਦਾ ਹੈ। ਧਨ ਨਾਲੋਂ ਵੀ ਧਾਨ (ਅਨਾਜ) ਦੇ ਦਾਨ (ਦਾ ਪੁੰਨ) ਵੱਡਾ ਮੰਨਿਆ ਜਾਂਦਾ ਹੈ। ਇਹ ਗੱਲ ਚਾਰ ਵੇਦਾਂ, ਛੇ ਸ਼ਾਸਤ੍ਰਾਂ ਅਤੇ ਅਠਾਰ੍ਹਾਂ ਪੁਰਾਣਾਂ ਵਿਚ ਦਸੀ ਗਈ ਹੈ।^੮

ਦੋਹਰਾ

ਇਹ ਜੋ ਅੰਨ ਦੀ ਕੋਠੀ ਹੈ, (ਇਸ ਨੂੰ) ਬ੍ਰਾਹਮਣਾਂ ਨੂੰ ਬੁਲਾ ਕੇ ਦਾਨ ਕਰ ਦਿਓ। ਹੇ ਸ਼ਿਰੋਮਣੀ ਚੌਧਰੀ! ਜੋ ਮੈਂ ਚਾਹੁੰਦੀ ਹਾਂ, ਮੇਰੀ ਇਹ (ਗੱਲ) ਮੰਨ ਲਵੋ।^੯ (ਇਸਤਰੀ ਨੇ) ਉਸ ਮੇਲ ਕਰਾਉਣ ਵਾਲੀ ਬ੍ਰਾਹਮਣੀ (ਦਾਸੀ) ਨੂੰ ਆਪਣੇ ਕੋਲ ਬੁਲਾਇਆ ਅਤੇ ਯਾਰ ਸਮੇਤ ਅਨਾਜ ਦੀ ਕੋਠੜੀ ਨੂੰ ਉਠਵਾ ਦਿੱਤਾ।^{੧੦}

ਚੌਪਈ

ਮੂਰਖ ਬਾਤ ਨ ਕਛੁ ਲਖਿ ਲਈ। ਕਿਹ ਬਿਧਿ ਨਾਰਿ ਤਾਹਿ ਛਲਿ ਗਈ।
ਜਾਨ੍ਯੋ ਦਾਨ ਆਜੁ ਤ੍ਰਿਯ ਕੀਨੋ। ਤਾ ਕੋ ਕਛੁ ਚਰਿਤ੍ਰ ਨ ਚੀਨੋ। ੧੧।

ਦਾਨ ਭਿਟੋਅਨ ਕੋ ਜਬ ਦਿਯੋ। ਕਛੁ ਜੜ ਭੇਦ ਸਮਝਿ ਨਹਿ ਲਿਯੋ।
ਤਹ ਤੇ ਕਾਢਿ ਅੰਨ ਤਿਨ ਖਾਯੋ। ਤਵਨ ਜਾਰ ਕੋ ਘਰ ਪਹੁਚਾਯੋ। ੧੨। ੧।

*ਇਤ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਪਨੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੫੬। ੩੦੮੮। ਅਫਜ਼ੂ।*

ਦੋਹਰਾ

ਬਿਦੁਭ ਦੇਸ ਭੀਤਰ ਰਹੈ ਭੀਮਸੈਨ ਨ੍ਰਿਪ ਏਕ।
ਹੈ ਗੈ ਰਬ ਹੀਰਨ ਜਰੇ ਝੁਲਹਿ ਦੁਾਰ ਅਨੇਕ। ੧।
ਦਮਵੰਤੀ ਤਾ ਕੀ ਸੁਤਾ ਜਾ ਕੋ ਰੂਪ ਅਪਾਰ।
ਦੇਵ ਅਦੇਵ ਗਿਰੈ ਧਰਨਿ ਤਿਸ ਕੀ ਪ੍ਰਭਾ ਨਿਹਾਰਿ। ੨।

ਅਤਿਲ

ਕਾਮ ਦੇਵ ਤਿਹ ਚਹੈ ਸੁ ਕ੍ਰਯੋਹੁ ਪਾਇਯੈ।
ਇੰਦ੍ਰ ਚੰਦ੍ਰ ਕਹੈ ਤਾਹਿ ਬ੍ਰਾਹਮਿਨ ਲੈ ਆਇਯੈ।
ਕਾਰਤਕੇਅ ਤਿਹ ਬ੍ਰਾਹਮਨ ਕਿਯੋ ਨਿਹਾਰਿ ਕਰਿ।
ਹੋ ਮਹਾ ਰੁਦ੍ਰ ਬਨ ਬਸੇ ਨ ਆਏ ਪਲਟਿ ਘਰਿ। ੩।
ਨੈਨ ਹਰਨ ਕੇ ਹਰੇ ਬੈਨ ਪਿਕ ਕੇ ਹਰਿ ਲੀਨੇ।
ਹਰਿ ਦਾਮਨਿ ਕੀ ਦਿਪਤਿ ਦਸਨ ਦਾਰਿਮ ਬਸ ਕੀਨੇ।
ਕੀਰ ਨਾਸਿਕਾ ਹਰੀ ਕਦਲਿ ਜੰਘਨ ਤੇ ਹਾਰੇ।
ਹੋ ਛਪੇ ਜਲਜ ਜਲ ਮਾਹਿ ਆਖਿ ਲਖਿ ਲਜਤ ਤਿਹਾਰੇ। ੪।

ਦੋਹਰਾ

ਤਾ ਕੀ ਪ੍ਰਭਾ ਜਹਾਨ ਮੈ ਪ੍ਰਚੁਰ ਭਈ ਚਹੂੰ ਦੇਸ।
ਸਭ ਬ੍ਰਾਹਮਨ ਤਾ ਕੋ ਚਹੈ ਸੇਸ ਸੁਰੇਸ ਲੁਕੇਸ। ੫।
ਸੁਨਿ ਪਛਿਨ ਕੇ ਬਕਤ੍ਰ ਤੇ ਤਿਯ ਕੀ ਸੁੰਦਰ ਹਾਲ।
ਮਾਨ ਸਰੋਵਰ ਛੋਡਿ ਤਿਹ ਅਵਾਤ ਭਏ ਮਰਾਲ। ੬।

ਚੌਪਈ

ਦਮਵੰਤੀ ਤੇ ਹੰਸ ਨਿਹਾਰੇ। ਰੂਪ ਮਾਨ ਚਿਤ ਮਾਂਝ ਬਿਚਾਰੇ।
ਸਖਿਯਨ ਸਹਿਤ ਆਪ ਉਠ ਧਾਈ। ਏਕ ਹੰਸ ਤਿਨ ਤੇ ਗਹਿ ਲੁਯਾਈ। ੭।

ਚੌਪਈ

ਮੂਰਖ (ਚੌਧਰੀ) ਕੁਝ ਵੀ ਨ ਸਮਝ ਸਕਿਆ ਕਿ ਕਿਸ ਤਰ੍ਹਾਂ ਇਸਤਰੀ ਉਸ ਨੂੰ ਛਲ ਗਈ ਹੈ। (ਉਸ ਨੇ) ਸਮਝਿਆ ਕਿ ਅਜ ਇਸਤਰੀ ਨੇ ਦਾਨ ਕੀਤਾ ਹੈ (ਪਰ) ਉਸ ਦੇ ਚਰਿਤ੍ਰ ਨੂੰ ਕੁਝ ਵੀ ਸਮਝ ਨ ਸਕਿਆ।੧੧।

ਜਦ ਮੇਲ ਕਰਵਾਉਣ ਵਾਲੀ (ਦਾਸੀ) ਨੂੰ ਦਾਨ ਦਿੱਤਾ ਤਾਂ ਮੂਰਖ (ਚੌਧਰੀ) ਕੁਝ ਵੀ ਭੇਦ ਨ ਸਮਝ ਸਕਿਆ। ਉਨ੍ਹਾਂ ਨੇ ਕੋਠੜੀ ਵਿਚ ਅੰਨ ਕਢ ਕੇ ਖਾ ਲਿਆ ਅਤੇ ਉਸ (ਇਸਤਰੀ) ਦੇ ਯਾਰ ਨੂੰ ਘਰ ਪਹੁੰਚਾ ਦਿੱਤਾ।੧੨।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੫੬। ੩੦੯੮। ਚਲਦਾ।*

ਦੋਹਰਾ

ਵਿਦਰਭ ਦੇਸ ਵਿਚ ਭੀਮਸੈਨ (ਨਾਂ ਦਾ) ਇਕ ਰਾਜਾ ਰਹਿੰਦਾ ਸੀ। ਉਸ ਦੇ ਦੁਆਰ ਤੇ ਹਾਥੀ, ਘੋੜੇ ਅਤੇ ਹੀਰਿਆਂ ਨਾਲ ਜੜ੍ਹੇ ਰਥ ਝੂਲਦੇ ਰਹਿੰਦੇ ਸਨ।੧। ਦਮਵੰਤੀ ਨਾਂ ਦੀ ਉਸ ਦੀ ਪੁੱਤਰੀ ਸੀ ਜਿਸ ਦੀ ਸੁੰਦਰਤਾ ਅਪਾਰ ਸੀ। ਉਸ ਦੀ ਪ੍ਰਭਾ ਨੂੰ ਵੇਖ ਕੇ ਦੇਵਤੇ ਅਤੇ ਦੈਂਤ ਧਰਤੀ ਉਤੇ ਡਿਗ ਪੈਂਦੇ ਸਨ।੨।

ਅਭਿਲਾਸ

ਕਾਮ ਦੇਵ ਵੀ ਚਾਹੁੰਦਾ ਸੀ ਕਿ ਕਿਸੇ ਤਰ੍ਹਾਂ ਉਸ ਨੂੰ ਪ੍ਰਾਪਤ ਕਰ ਲਵਾਂ। ਇੰਦਰ ਅਤੇ ਚੰਦ੍ਰਮਾ ਵੀ ਕਹਿੰਦੇ ਸਨ ਕਿ ਉਸ ਨੂੰ ਵਿਆਹ ਲਿਆਈਏ। ਕਾਰਤਿਕੇਯ ਨੇ ਵੀ ਉਸ ਨੂੰ ਵੇਖ ਕੇ ਵਿਆਹ ਕਰਨਾ ਚਾਹਿਆ। (ਅਤੇ ਉਸ ਨੂੰ ਵੇਖ ਕੇ) ਮਹਾ ਰੁਦ੍ਰ ਬਨ ਵਿਚ ਜਾ ਵਸਿਆ ਅਤੇ (ਫਿਰ ਕਦੇ) ਘਰ ਨ ਪਰਤਿਆ।੩।

(ਉਸ ਨੇ) ਅੱਖਾਂ ਹਿਰਨ ਦੀਆਂ ਚੁਰਾਈਆਂ ਹਨ ਅਤੇ ਬੋਲ ਕੋਇਲ ਤੋਂ ਖੋਹ ਲਏ ਹਨ। ਬਿਜਲੀ ਤੋਂ ਚਮਕ ਹਰ ਲਈ ਹੈ ਅਤੇ ਦੰਦਾਂ ਲਈ ਅਨਾਰ ਦੇ ਦਾਣਿਆਂ ਨੂੰ ਵਸ ਵਿਚ ਕਰ ਲਿਆ ਹੈ। ਨਕ ਤੋਤੇ ਤੋਂ ਖੋਹੀ ਹੈ ਅਤੇ ਜੰਘਾਂ ਨੂੰ (ਵੇਖ ਕੇ) ਕੇਲੇ ਦਾ ਬ੍ਰਿਛ ਹਾਰ ਮੰਨ ਰਿਹਾ ਹੈ। ਉਸ ਦੀਆਂ ਅੱਖਾਂ ਨੂੰ ਵੇਖ ਕੇ ਸ਼ਰਮਿੰਦੇ ਹੋਏ ਕਮਲ ਜਲ ਵਿਚ ਜਾ ਲੁਕੇ ਹਨ।੪।

ਦੋਹਰਾ

ਉਸ ਦੀ ਸੁੰਦਰਤਾ ਸੰਸਾਰ ਦੇ ਚੌਹਾਂ ਪਾਸੇ ਪਸਰ ਗਈ ਹੈ (ਭਾਵੇਂ ਪ੍ਰਸਿੱਧ ਹੋ ਗਈ ਹੈ) ਅਤੇ ਸ਼ੇਸ਼ਨਾਗ, ਇੰਦਰ ਅਤੇ ਕੁਬੇਰ ('ਲੁਕੇਸ') ਸਾਰੇ ਉਸ ਨੂੰ ਵਿਆਹੁਣਾ ਚਾਹੁੰਦੇ ਹਨ।੫। ਪੰਛੀਆਂ ਦੇ ਮੂੰਹੋਂ ਇਸਤਰੀ ਦੀ ਸੁੰਦਰਤਾ ਦੀ ਸਥਿਤੀ ਬਾਰੇ ਸੁਣ ਕੇ ਮਾਨਸਰੋਵਰ ਨੂੰ ਛੱਡ ਕੇ ਹੰਸ ਉਥੇ ਆ ਗਏ ਹਨ।੬।

ਚੌਪਈ

ਦਮਵੰਤੀ ਨੇ ਹੰਸ ਵੇਖੇ (ਤਾਂ ਉਨ੍ਹਾਂ ਨੂੰ) ਮਨ ਵਿਚ ਬਹੁਤ ਰੂਪਮਾਨ ਵਿਚਾਰਿਆ। ਸਖੀਆਂ ਸਮੇਤ ਆਪ ਉਠ ਕੇ ਤੁਰ ਪਈ ਅਤੇ ਉਨ੍ਹਾਂ ਵਿਚੋਂ ਇਕ ਹੰਸ ਪਕੜ ਲਿਆਈ।੭।

ਹੰਸ ਬਾਚ

ਸੁਨੁ ਰਾਨੀ ਇਕ ਕਥਾ ਪ੍ਰਕਾਸੈ। ਤੁਮਰੇ ਜਿਯ ਕੋ ਭਰਮ ਬਿਨਾਸੈ।
ਨਲ ਰਾਜਾ ਦਫਿਨ ਇਕ ਰਹਈ। ਅਤਿ ਸੁੰਦਰ ਤਾ ਕੋ ਜਗ ਕਹਈ। ੮।

ਦੋਹਰਾ

ਤੇਜਮਾਨ ਸੁੰਦਰ ਧਨੀ ਤਾਹਿ ਉਚਾਰਤ ਲੋਗ।
ਤਾ ਕੋ ਬੋਲਿ ਬਿਵਾਹਿਯੈ ਵਹੁ ਬਰ ਤੁਮਰੋ ਜੋਗ। ੯।

ਚੌਪਈ

ਹਮ ਹੈ ਮਾਨ ਸਰੋਵਰ ਬਾਸੀ। ਹੰਸ ਜੋਨਿ ਦੀਨੀ ਅਬਿਨਾਸੀ।
ਦੇਸ ਦੇਸ ਕੇ ਚਰਿਤ ਬਿਚਾਰੈ। ਰਾਵ ਰੰਕ ਕੀ ਪ੍ਰਭਾ ਨਿਹਾਰੈ। ੧੦।

ਅਤਿਲ

ਧਨਦ ਧਨੀ ਹਮ ਲਹਿਯੋ ਤਪੀ ਇਕ ਰੁਦ੍ਰ ਨਿਹਾਰਿਯੋ।
ਇੰਦ੍ਰ ਰਾਜ ਇਕ ਲਹਿਯੋ ਸੂਰ ਬਿਸੁਇਸਹਿ ਬਿਚਾਰਿਯੋ।
ਲੋਕ ਚਤੁਰਦਸ ਬਿਖੈ ਤੁਹੀ ਸੁੰਦਰੀ ਨਿਹਾਰੀ।
ਹੋ ਰੂਪਮਾਨ ਨਲ ਰਾਜ ਤਾਹਿ ਤੁਮ ਬਰੋ ਪ੍ਰਯਾਰੀ। ੧੧।

ਦੋਹਰਾ

ਦਮਵੰਤੀ ਏ ਬਚਨ ਸੁਨਿ ਹੰਸਹਿ ਦਯੋ ਉਡਾਇ।
ਲਿਖਿ ਪਤਿਯਾ ਕਰ ਮੈ ਦਈ ਕਹਿਯਹੁ ਨਲ ਪ੍ਰਤਿ ਜਾਇ। ੧੨।

ਅਤਿਲ

ਬੋਲਿ ਪਿਤਾ ਕੋ ਕਾਲਿ ਸੁਯੰਬੁ ਬਨਾਇ ਹੋ।
ਬਡੇ ਬਡੇ ਰਾਜਨ ਕੋ ਬੋਲਿ ਪਠਾਇ ਹੋ।
ਪਤਿਯਾ ਕੇ ਬਾਂਚਤ ਤੁਮ ਹ੍ਰਯਾ ਉਠਿ ਆਇਯੈ।
ਹੋ ਨਿਜੁ ਨਾਰੀ ਕਰਿ ਮੋਹਿ ਸੰਗ ਲੈ ਜਾਇਯੈ। ੧੩।
ਹੰਸ ਉਹਾ ਤੇ ਉਡਿਯੋ ਤਹਾ ਆਵਤ ਭਯੋ।
ਦਮਵੰਤ੍ਰਯਹਿ ਸੰਦੇਸ ਨ੍ਰਿਪਤਿ ਨਲ ਕੋ ਦਯੋ।
ਨਲ ਪਤਿਯਾ ਕੋ ਰਹਿਯੋ ਹ੍ਰਿਦੈ ਸੋ ਲਾਇ ਕੈ।
ਹੋ ਜੋਰਿ ਸੈਨ ਤਿਤ ਚਲਿਯੋ ਮ੍ਰਿਦੰਗ ਬਜਾਇ ਕੈ। ੧੪।

ਦੋਹਰਾ

ਦੂਤ ਪਹੁੰਚਯੋ ਮੀਤ ਕੋ ਪਤਿਯਾ ਲੀਨੇ ਸੰਗ।
ਆਖੈ ਅਤਿ ਨਿਰਮਲ ਭਈ ਨਿਰਖਤ ਵਾ ਕੇ ਅੰਗ। ੧੫।
ਸੁਨਿ ਰਾਜਾ ਬਚ ਹੰਸ ਕੇ ਮਨ ਮੈ ਮੋਦ ਬਢਾਇ।
ਬਿਦੂਭ ਦੇਸ ਕੋ ਉਠਿ ਚਲਿਯੋ ਢੋਲ ਮ੍ਰਿਦੰਗ ਬਜਾਇ। ੧੬।

ਹੰਸ ਨੇ ਕਿਹਾ--

ਹੇ ਰਾਣੀ! ਸੁਣੋ, (ਮੈਂ) ਇਕ ਕਥਾ ਦਸਦਾ ਹਾਂ ਅਤੇ ਤੁਹਾਡੇ ਮਨ ਦਾ ਭਰਮ ਦੂਰ ਕਰਦਾ ਹਾਂ। ਦੱਖਣ ਦਿਸ਼ਾ ਵਿਚ ਇਕ ਨਲ ਨਾਂ ਦਾ ਰਾਜਾ ਰਹਿੰਦਾ ਹੈ। ਉਸ ਨੂੰ ਜਗਤ ਅਤਿ ਸੁੰਦਰ ਕਹਿੰਦਾ ਹੈ।੮।

ਦੋਹਰਾ

ਉਸ ਨੂੰ ਲੋਕੀਂ ਤੇਜ ਵਾਲਾ, ਸੁੰਦਰ ਅਤੇ ਧਨੀ ਕਹਿੰਦੇ ਹਨ। ਉਸ ਨੂੰ ਬੁਲਾ ਕੇ ਵਿਆਹ ਕਰ ਲੈ, ਉਹ ਵਰ ਤੇਰੇ ਯੋਗ ਹੈ।੯।

ਚੌਪਈ

ਅਸੀਂ ਮਾਨਸਰੋਵਰ ਦੇ ਵਾਸੀ ਹਾਂ। ਸਾਨੂੰ ਪਰਮਾਤਮਾ ਨੇ ਹੰਸ ਦੀ ਜੂਨ ਦਿੱਤੀ ਹੈ। (ਅਸੀਂ) ਦੇਸ ਦੇਸ ਦੇ ਚਰਿਤ੍ਰ ਵਿਚਾਰਦੇ ਹਾਂ ਅਤੇ ਰਾਓ ਤੇ ਰੰਕ ਦੀ ਸ਼ੋਭਾ ਨੂੰ ਵੇਖਦੇ ਹਾਂ।੧੦।

ਅਤਿਲ

ਅਸੀਂ ਧਨ ਵਾਲਾ (ਇਕ) ਧਨੀ (ਕੁਬੇਰ) ਵੇਖਿਆ ਹੈ ਅਤੇ ਇਕ ਤਪਸਵੀ ਰੁਦ੍ਰ ਨੂੰ ਵੀ ਵੇਖਿਆ ਹੈ। ਇਕ ਇੰਦ੍ਰ-ਰਾਜ ਵੀ ਵੇਖਿਆ ਹੈ। (ਇਸ ਨੂੰ) ਸੰਸਾਰ ਦਾ ਸੁਆਮੀ ਵਿਚਾਰਿਆ ਜਾਂਦਾ ਹੈ। ਚੌਦਾਂ ਲੋਕਾਂ ਵਿਚ ਇਕ ਤੂੰ ਹੀ ਸੁੰਦਰੀ ਵੇਖੀ ਹੈਂ। ਨਲ ਬਹੁਤ ਰੂਪਮਾਨ ਹੈ, ਹੇ ਪਿਆਰੀ! ਤੂੰ ਉਸ ਨੂੰ ਵਰ ਲੈ।੧੧।

ਦੋਹਰਾ

ਦਮਵੰਤੀ ਨੇ ਇਹ ਬੋਲ ਸੁਣ ਕੇ ਹੰਸ ਨੂੰ ਉਡਾ ਦਿੱਤਾ ਅਤੇ ਇਕ ਚਿੱਠੀ ਉਸ ਦੇ ਹੱਥ ਵਿਚ ਦਿੱਤੀ ਕਿ ਨਲ ਪ੍ਰਤਿ ਜਾ ਕੇ ਕਹਿਣਾ।੧੨।

ਅਤਿਲ

ਮੈਂ ਕਲ ਹੀ ਪਿਤਾ ਨੂੰ ਕਹਿ ਕੇ ਸੁਅੰਬਰ ਰਚਵਾਉਂਦੀ ਹਾਂ। (ਉਸ ਵਿਚ) ਵੱਡੇ ਵੱਡੇ ਰਾਜਿਆਂ ਨੂੰ ਬੁਲਵਾਉਂਦੀ ਹਾਂ। ਚਿੱਠੀ ਨੂੰ ਪੜ੍ਹ ਕੇ ਤੁਸੀਂ ਇਥੇ ਚਲੇ ਆਉਣਾ ਅਤੇ ਮੈਨੂੰ ਆਪਣੀ ਪਤਨੀ ਬਣਾ ਕੇ ਨਾਲ ਲੈ ਜਾਣਾ।੧੩।

ਹੰਸ ਉਥੋਂ ਉਡਿਆ ਅਤੇ ਉਥੇ ਆ ਗਿਆ ਅਤੇ ਦਮਵੰਤੀ ਦਾ ਸੰਦੇਸ਼ ਰਾਜੇ ਨਲ ਨੂੰ ਦਿੱਤਾ। ਨਲ ਨੇ (ਉਸ ਦੀ) ਚਿੱਠੀ ਨੂੰ ਹਿਰਦੇ ਨਾਲ ਲਗਾਇਆ ਅਤੇ ਸੈਨਾ ਜੋੜ ਕੇ ਧੌਂਸਾ ਵਜਾਉਂਦਾ ਹੋਇਆ ਚਲ ਪਿਆ।੧੪।

ਦੋਹਰਾ

ਪ੍ਰੀਤਮਾ ਦਾ ਦੂਤ ਚਿੱਠੀ ਲੈ ਕੇ ਪਹੁੰਚਿਆ। ਉਸ ਨੂੰ ਵੇਖ ਕੇ ਉਸ ਦੀਆਂ ਅੱਖਾਂ ਬਹੁਤ ਨਿਰਮਲ ਹੋ ਗਈਆਂ।੧੫। ਹੰਸ ਦੇ ਬੋਲ ਸੁਣ ਕੇ ਰਾਜਾ ਮਨ ਵਿਚ ਬਹੁਤ ਪ੍ਰਸੰਨ ਹੋਇਆ। ਬਿਦੂਭ ਦੇਸ ਨੂੰ ਢੋਲ ਮ੍ਰਿਦੰਗ ਵਜਾਉਂਦਾ ਹੋਇਆ ਉਠ ਚਲਿਆ।੧੬।

ਅਤਿਲ

ਦੇਵਊ ਪਹੁਚੇ ਆਇ ਦੈਤ ਆਵਤ ਭਏ।
ਗੰਧੂਬ ਜਛ ਭੁਜੰਗ ਸਭੈ ਚਲਿ ਤਹ ਗਏ।
ਇੰਦ੍ਰ ਚੰਦ੍ਰ ਅਰ ਸੂਰਜ ਪਹੁਚੇ ਆਇ ਕਰਿ।
ਹੋ ਧਨਧਿਈਸ ਜਲਿ ਰਾਵ ਬਦਿਤੁ ਬਜਾਇ ਕਰਿ। ੧੭।

ਨਲ ਹੀ ਕੋ ਧਰਿ ਰੂਪ ਸਕਲ ਚਲਿ ਤਹ ਗਏ।
ਨਲ ਕੋ ਕਰਿ ਹਰਿ ਦੂਤ ਪਠਾਵਤ ਤਹ ਭਏ।
ਸੁਨਿ ਨ੍ਰਿਪ ਬਰ ਏ ਬਚਨ ਚਲਿਯੋ ਤਹ ਧਾਇ ਕਰਿ।
ਹੋ ਕਿਨੀ ਨ ਹਟਕਿਯੋ ਤਾਹਿ ਪਹੂਚ੍ਯੋ ਜਾਇ ਕਰਿ। ੧੮।

ਦਮਵੰਤੀ ਛਬਿ ਨਿਰਖਿ ਅਧਿਕ ਰੀਝਤ ਭਈ।
ਜੁ ਕਛੁ ਹੰਸ ਕਹਿਯੋ ਸੁ ਸਭ ਸਾਚੀ ਭਈ।
ਜਾ ਦਿਨ ਮੈ ਯਾ ਕੋ ਪਤਿ ਕਰਿ ਕਰਿ ਪਾਇ ਹੋ।
ਹੋ ਤਦਿਨ ਘਰੀ ਕੋ ਸਖੀ ਸਹਿਤ ਬਲਿ ਜਾਇ ਹੋ। ੧੯।

ਮਨ ਮੈ ਇਹੈ ਦਮਵੰਤੀ ਮੰਤ੍ਰ ਬਿਚਾਰਿਯੋ।
ਸਭਹਿਨ ਕੇ ਬੈਠੇ ਇਹ ਭਾਤਿ ਉਚਾਰਿਯੋ।
ਸੁਨੋ ਸਕਲ ਜਨ ਇਹੈ ਭੀਮਜਾ ਪ੍ਰਨ ਕਰਿਯੋ।
ਹੋ ਜੋ ਤੁਮ ਮੈ ਨਲ ਰਾਵ ਵਹੈ ਕਰਿ ਪਤਿ ਬਰਿਯੋ। ੨੦।

ਫੂਕ ਬਦਨ ਹੈ ਨ੍ਰਿਪਤ ਸਕਲ ਘਰ ਕੋ ਗਏ।
ਕਲਿਜੁਗਾਦਿ ਜੇ ਹੁਤੇ ਦੁਖਿਤ ਚਿਤ ਮੈ ਭਏ।
ਨਲਹਿ ਭੀਮਜਾ ਬਰੀ ਅਧਿਕ ਸੁਖ ਪਾਇ ਕੈ।
ਹੋ ਭਾਤਿ ਭਾਤਿ ਬਾਦਿਤੁ ਅਨੇਕ ਬਜਾਇ ਕੈ। ੨੧।

ਧਰਿ ਪੁਹਕਰਿ ਕੋ ਰੂਪ ਤਹਾ ਕਲਿਜੁਗ ਗਯੋ।
ਜਬ ਤਾ ਕੋ ਨਲ ਬ੍ਰਯਾਹਿ ਸਦਨ ਲਯਾਵਤ ਭਯੋ।
ਖੇਲਿ ਜੁਪ ਬਹੁ ਭਾਤਿਨ ਤਾਹਿ ਹਰਾਇਯੋ।
ਹੋ ਰਾਜ ਪਾਟ ਨਲ ਬਨ ਕੋ ਜੀਤਿ ਪਠਾਇਯੋ। ੨੨।

ਰਾਜ ਪਾਟ ਨਲ ਜਬ ਇਹ ਭਾਤਿ ਹਰਾਇਯੋ।
ਬਨ ਮੈ ਅਤਿ ਦੁਖੁ ਪਾਇ ਅਜੁਧਿਆ ਆਇਯੋ।
ਬਿਛਰੇ ਪਤਿ ਕੇ ਭੀਮਸੁਤਾ ਬਿਰਹਿਨ ਭਈ।
ਜੋ ਜਿਹ ਮਾਰਗ ਗੇ ਨਾਥ ਤਿਸੀ ਮਾਰਗ ਗਈ। ੨੩।

ਭੀਮ ਸੁਤਾ ਬਿਨ ਨਾਥ ਅਧਿਕ ਦੁਖ ਪਾਇਯੋ।
ਕਹ ਲਗਿ ਕਰੋ ਬਖਯਾਨ ਨ ਜਾਤ ਬਤਾਇਯੋ।
ਨਲ ਰਾਜ ਕੇ ਬਿਰਹਿ ਬਾਲ ਬਿਰਹਿਨਿ ਭਈ।
ਹੋ ਸਹਰਿ ਚੰਦੇਰੀ ਮਾਝ ਵਹੈ ਆਵਤ ਭਈ। ੨੪।

ਅਤਿਲ

ਦੇਵਤੇ ਆ ਪਹੁੰਚੇ ਅਤੇ ਦੈਤ ਵੀ ਆ ਗਏ। ਗੰਧਰਬ, ਯਕਸ਼, ਭੁਜੰਗ ਸਭ ਚਲ ਕੇ ਉਥੇ ਗਏ। ਇੰਦਰ, ਚੰਦ੍ਰਮਾ ਅਤੇ ਸੂਰਜ ਉਥੇ ਆ ਪਹੁੰਚੇ। ਕੁਬੇਰ ('ਧਨਧਿਈਸ') ਅਤੇ ਵਰੁਣ ('ਜਲਿ ਰਾਵ') ਵਾਜੇ ਵਜਾ ਕੇ ਆ ਪਹੁੰਚੇ। ੧੭।

ਸਾਰੇ ਨਲ ਦਾ ਹੀ ਰੂਪ ਧਾਰ ਕੇ ਉਥੇ ਚਲ ਕੇ ਆ ਗਏ। ਇੰਦਰ ਨੇ ਨਲ ਨੂੰ ਦੂਤ ਬਣਾ ਕੇ ਉਥੇ ਭੇਜ ਦਿੱਤਾ। (ਇੰਦਰ ਦੇ) ਬੋਲ ਸੁਣ ਕੇ ਸ਼ੇਸ਼ਨ ਰਾਜਾ ਉਥੇ ਧਾ ਕੇ ਗਿਆ। (ਉਸ ਨੂੰ) ਕਿਸੇ ਨੇ ਨ ਰੋਕਿਆ, ਉਥੇ ਜਾ ਪਹੁੰਚਿਆ। ੧੮।

(ਉਸ ਦੀ) ਛਬੀ ਨੂੰ ਵੇਖ ਕੇ ਦਮਵੰਤੀ ਬਹੁਤ ਪ੍ਰਸੰਨ ਹੋਈ। ਹੰਸ ਨੇ ਜੋ ਕੁਝ ਕਿਹਾ ਸੀ, ਉਹ ਸਭ ਸਚ ਹੀ ਸਿੱਧ ਹੋਇਆ। ਜਿਸ ਦਿਨ ਉਸ ਨੂੰ ਮੈਂ ਪਤੀ ਰੂਪ ਵਿਚ ਪ੍ਰਾਪਤ ਕਰ ਲਵਾਂਗੀ, ਉਸ ਦਿਨ ਦੀ ਉਸ ਘੜੀ ਤੋਂ ਮੈਂ ਸਖੀ ਸਹਿਤ ਵਾਰਨੇ ਜਾਵਾਂਗੀ। ੧੯।

ਦਮਵੰਤੀ ਨੇ ਮਨ ਵਿਚ ਇਹ ਸੋਚ ਕੀਤੀ ਅਤੇ ਸਾਰਿਆਂ ਦੇ ਬੈਠਿਆਂ ਇਸ ਤਰ੍ਹਾਂ ਕਿਹਾ—ਹੇ ਸਾਰੇ ਲੋਕੋ! ਸੁਣ ਲਵੋ! ਭੀਮਸੈਨ ਦੀ ਪੁੱਤਰੀ ਇਹ ਪ੍ਰਣ ਕਰਦੀ ਹੈ ਕਿ ਤੁਹਾਡੇ ਵਿਚੋਂ ਜੋ ਨਲ ਰਾਜਾ ਹੈ, ਉਸ ਨੂੰ ਮੈਂ ਪਤੀ ਵਜੋਂ ਵਰਾਂਗੀ। ੨੦।

ਸਭ ਰਾਜਿਆਂ ਦੇ ਮੂੰਹ ਫਕ ਹੋ ਗਏ ਅਤੇ ਉਹ ਘਰਾਂ ਨੂੰ ਚਲੇ ਗਏ। ਕਲਿਯੁਗ ਆਦਿ ਜੋ ਸਨ, (ਉਹ) ਮਨ ਵਿਚ ਬਹੁਤ ਦੁਖੀ ਹੋਏ। ਨਲ ਨੇ ਭੀਮਸੈਨ ਦੀ ਪੁੱਤਰੀ ਨਾਲ ਬਹੁਤ ਸੁਖ ਮਨਾ ਕੇ ਅਤੇ ਅਨੇਕ ਤਰ੍ਹਾਂ ਦੇ ਵਾਜੇ ਵਜਾ ਕੇ (ਵਿਧੀ ਪੂਰਵਕ) ਵਿਆਹ ਕਰ ਲਿਆ। ੨੧।

ਕਲਿਯੁਗ (ਨਲ ਦੇ ਭਰਾ) ਪੁਹਕਰਿ (ਪੁਸ਼ਕਰ) ਦਾ ਰੂਪ ਧਾਰ ਕੇ ਉਥੇ ਗਿਆ ਜਦੋਂ ਨਲ ਦਮਵੰਤੀ ਨੂੰ ਵਿਆਹ ਕੇ ਘਰ ਲਿਆਇਆ। ਕਈ ਪ੍ਰਕਾਰ ਨਾਲ ਜੂਆ ('ਜੂਪ') ਖੇਡ ਕੇ ਨਲ ਨੂੰ ਹਰਾ ਦਿੱਤਾ ਅਤੇ ਸਾਰਾ ਰਾਜ ਅਤੇ ਠਾਠ-ਬਾਠ ਜਿਤ ਕੇ ਨਲ ਨੂੰ ਬਨ ਵਿਚ ਭੇਜ ਦਿੱਤਾ। ੨੨।

ਜਦ ਨਲ ਰਾਜ-ਸਾਜ ਇਸ ਤਰ੍ਹਾਂ ਹਾਰ ਗਿਆ, ਤਾਂ ਬਨ ਵਿਚ ਬਹੁਤ ਦੁਖ ਪ੍ਰਾਪਤ ਕਰ ਕੇ ਅਯੁਧਿਆ ਆ ਗਿਆ। ਪਤੀ ਦੇ ਵਿਛੜਨ ਕਰ ਕੇ ਦਮਵੰਤੀ ਵਿਯੋਗਨ ਹੋ ਗਈ ਅਤੇ ਜਿਸ ਰਾਹ ਉਤੇ ਪਤੀ ਗਿਆ, ਉਸੇ ਰਸਤੇ ਉਤੇ ਪੈ ਗਈ। ੨੩।

ਦਮਵੰਤੀ ਨੇ ਵੀ ਪਤੀ ਤੋਂ ਬਿਨਾ ਬਹੁਤ ਅਧਿਕ ਦੁਖ ਪਾਇਆ। (ਉਸ ਦੁਖ ਦਾ) ਕਿਥੋਂ ਤਕ ਵਰਣਨ ਕਰਾਂ, ਵਰਣਨ ਨਹੀਂ ਕੀਤਾ ਜਾ ਸਕਦਾ। ਨਲ ਰਾਜੇ ਦੇ ਬਿਰਹੇ ਵਿਚ ਵਿਯੋਗਣ ਹੋਈ ਉਹ ਇਸਤਰੀ ਚੰਦੇਰੀ ਨਗਰ ਵਿਚ ਆ ਗਈ। ੨੪।

ਭੀਮਸੈਨ ਤਿਨ ਹਿਤ ਜਨ ਬਹੁ ਪਠਵਤ ਭਏ।
 ਦਮਵੰਤੀ ਕਹ ਖੋਜਿ ਬਹੁਰਿ ਗ੍ਰਿਹ ਲੈ ਗਏ।
 ਵਹੈ ਜੁ ਇਹ ਲੈ ਗਯੋ ਦਿਜ ਬਹੁਰਿ ਪਠਾਇਯੋ।
 ਹੋ ਖੋਜਤ ਖੋਜਤ ਦੇਸ ਅਜੁਧਾ ਆਇਯੋ। ੨੫।
 ਹੇਰਿ ਹੇਰਿ ਬਹੁ ਲੋਗ ਸੁ ਯਾਹਿ ਨਿਹਾਰਿਯੋ।
 ਦਮਵੰਤੀ ਕੋ ਮੁਖ ਤੇ ਨਾਮ ਉਚਾਰਿਯੋ।
 ਕੁਸਲ ਤਾਹਿ ਇਹ ਪ੍ਰਫਿਯੋ ਨੈਨ ਨੀਰ ਭਰਿ।
 ਹੋ ਤਬ ਦਿਜ ਗਯੋ ਪਛਾਨਿ ਇਹੋ ਨਲ ਨ੍ਰਿਪਤਿ ਬਰ। ੨੬।
 ਜਾਇ ਤਿਨੈ ਸੁਧਿ ਦਈ ਨ੍ਰਿਪਤਿ ਨਲ ਪਾਇਯੋ।
 ਤਬ ਦਮਵੰਤੀ ਬਹੁਰਿ ਸੁਯੰਬੁ ਬਨਾਇਯੋ।
 ਸੁਨਿ ਰਾਜਾ ਏ ਬੈਨ ਸਕਲ ਚਲਿ ਤਹ ਗਏ।
 ਹੋ ਰਥ ਪੈ ਚੜਿ ਨਲ ਰਾਜ ਤਹਾ ਆਵਤ ਭਏ। ੨੭।

ਦੋਹਰਾ

ਨ੍ਰਿਪ ਨਲ ਕੋ ਰਥ ਪੈ ਚੜੇ ਸਭ ਜਨ ਗਏ ਪਛਾਨਿ।
 ਦਮਵੰਤੀ ਪੁਨਿ ਤਿਹ ਬਰਿਯੋ ਇਹ ਚਰਿਤ੍ਰ ਕਹ ਠਾਨਿ। ੨੮।

ਚੌਪਈ

ਲੈ ਤਾ ਕੋ ਰਾਜਾ ਘਰ ਆਏ। ਖੋਲਿ ਜੂਪ ਪੁਨਿ ਸਤ੍ਰੁ ਹਰਾਏ।
 ਜੀਤਿ ਰਾਜ ਆਪਨੋ ਪੁਨਿ ਲੀਨੋ। ਭਾਤਿ ਭਾਤਿ ਦੁਹੰਅਨ ਸੁਖ ਕੀਨੋ। ੨੯।

ਦੋਹਰਾ

ਮੈ ਜੁ ਕਥਾ ਸੰਛੇਪਤੇ ਯਾ ਕੀ ਕਹੀ ਬਨਾਇ।
 ਯਾ ਤੇ ਕਿਯੋ ਬਿਸਥਾਰ ਨਹਿ ਮਤਿ ਪੁਸਤਕ ਬਢ ਜਾਇ। ੩੦।
 ਦਮਵੰਤੀ ਇਹ ਚਰਿਤ ਸੋ ਪੁਨਿ ਬਰਿਯੋ ਬਨਾਇ।
 ਸਭ ਤੇ ਜਗ ਜੁਆ ਬੁਰੇ ਕੋਊ ਨ ਖੋਲਹੁ ਰਾਇ। ੩੧। ੧।

ਇਤ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਵੰਸ਼ਵੀ ਕਥਾ ਸਮਾਪਤਮ
 ਸਤੁ ਸੁਭਮ ਸਤੁ। ੧੫੭। ੩੧੨੯। ਅਫਸ੍ਰੀ।

ਚੌਪਈ

ਚੌੜ ਭਰਥ ਸੰਨ੍ਯਾਸੀ ਰਹੈ। ਰੰਡੀਗਿਰ ਦੁਤਿਯੈ ਜਗ ਕਹੈ।
 ਬਾਲਕ ਰਾਮ ਏਕ ਬੈਰਾਗੀ। ਤਿਨ ਸੋ ਰਹੈ ਸਪਰਧਾ ਲਾਗੀ। ੧।
 ਏਕ ਦਿਵਸ ਤਿਨ ਪਰੀ ਲਰਾਈ। ਕੁਤਕਨ ਸੇਤੀ ਮਾਰਿ ਮਚਾਈ।
 ਕੰਠੀ ਕਹੂੰ ਜਟਨ ਕੇ ਜੂਟੇ। ਖਪਰ ਸੋ ਖਪਰ ਬਹੁ ਫੂਟੇ। ੨।

ਗਿਰਿ ਗਿਰਿ ਕਹੂੰ ਟੋਪਿਯੈ ਪਰੀ। ਢੇਰ ਜਟਨ ਹੂੰ ਗਏ ਉਪਰੀ।
 ਲਾਤ ਮੁਸਟ ਕੇ ਕਰੈ ਪ੍ਰਹਾਰਾ। ਜਨ ਕਰਿ ਚੋਟ ਪਰੈ ਘਰਿਯਾਰਾ। ੩।

ਭੀਮਸੈਨ ਨੇ ਉਸ (ਨੂੰ ਲਭਣ) ਲਈ ਬਹੁਤ ਬੰਦੇ ਭੇਜੇ। (ਉਹ) ਦਮਵੰਤੀ ਨੂੰ ਲਭ ਕੇ ਫਿਰ ਘਰ ਲੈ ਗਏ। ਜੋ (ਦਮਵੰਤੀ ਨੂੰ) ਲਭ ਲਿਆਏ ਸਨ ਉਨ੍ਹਾਂ ਬ੍ਰਾਹਮਣਾਂ ਨੂੰ ਫਿਰ (ਨਲ ਨੂੰ ਲਭਣ ਲਈ) ਭੇਜਿਆ ਅਤੇ ਉਹ ਖੋਜਦੇ ਖੋਜਦੇ ਆਯੁਧਿਆ ਆ ਪਹੁੰਚੇ।੨੫।

ਬਹੁਤ ਸਾਰੇ ਲੋਕਾਂ ਨੂੰ ਵੇਖ ਵੇਖ ਕੇ ਫਿਰ ਉਸ (ਨਲ) ਨੂੰ ਤਕਿਆ ਅਤੇ ਦਮਵੰਤੀ ਦਾ ਨਾਂ ਮੂੰਹੋਂ ਉਚਾਰਿਆ। ਉਸ ਨੇ ਅੱਖਾਂ ਵਿਚ ਜਲ ਭਰ ਕੇ ਉਸ (ਦਮਵੰਤੀ) ਦੀ ਸੁਖ ਸਾਂਦ ਪੁਛੀ। ਤਦ ਬ੍ਰਾਹਮਣ ਪਛਾਣ ਗਏ ਕਿ ਇਹੀ ਨਲ ਰਾਜਾ ਹੈ।੨੬।

ਜਦ ਉਨ੍ਹਾਂ ਨੇ ਜਾ ਕੇ ਸੂਚਨਾ ਦਿੱਤੀ ਕਿ ਨਲ ਰਾਜਾ ਮਿਲ ਗਿਆ ਹੈ, ਤਦ ਦਮਵੰਤੀ ਨੇ ਦੋਬਾਰਾ ਸੁਅੰਬਰ ਦੀ ਵਿਵਸਥਾ ਕੀਤੀ। ਰਾਜਾ (ਭੀਮਸੈਨ) ਦੇ ਬੋਲ ਸੁਣ ਕੇ ਸਾਰੇ (ਰਾਜੇ) ਚਲ ਕੇ ਉਥੇ ਗਏ। ਨਲ ਰਾਜਾ ਵੀ ਰਥ ਉਤੇ ਚੜ੍ਹ ਕੇ ਉਥੇ ਆ ਗਿਆ।੨੭।

ਦੋਹਰਾ

ਨਲ ਰਾਜੇ ਨੂੰ ਰਥ ਉਤੇ ਚੜ੍ਹੇ ਹੋਇਆਂ (ਵੇਖ ਕੇ) ਸਭ ਲੋਕ ਪਛਾਣ ਗਏ। ਦਮਵੰਤੀ ਨੇ ਇਹ ਚਰਿਤ੍ਰ ਕਰ ਕੇ ਉਸ ਨੂੰ ਫਿਰ ਵਿਆਹ ਲਿਆ।੨੮।

ਚੌਪਈ

ਦਮਵੰਤੀ ਨੂੰ ਲੈ ਕੇ ਰਾਜਾ ਨਲ ਘਰ ਆਇਆ ਅਤੇ ਫਿਰ ਜੂਆ ਖੇਡ ਕੇ ਵੈਰੀਆਂ ਨੂੰ ਹਰਾਇਆ। (ਉਸ ਨੇ) ਦੋਬਾਰਾ ਆਪਣਾ ਰਾਜ ਜਿਤ ਲਿਆ। ਦੋਹਾਂ ਨੇ ਭਾਂਤ ਭਾਂਤ ਦਾ ਸੁਖ ਪ੍ਰਾਪਤ ਕੀਤਾ।੨੯।

ਦੋਹਰਾ

ਮੈਂ ਉਸ ਦੀ ਇਹ ਕਥਾ ਸੰਖੇਪ ਨਾਲ ਬਣਾ ਕੇ ਕਹੀ ਹੈ। ਇਸ ਲਈ ਵਿਸਤਾਰ ਨਹੀਂ ਕੀਤਾ ਮਤਾਂ ਪੁਸਤਕ ਵਧ ਜਾਏ।੩੦। ਦਮਵੰਤੀ ਨੇ ਇਹ ਚਰਿਤ੍ਰ ਕਰ ਕੇ ਫਿਰ (ਰਾਜਾ ਨਲ ਨਾਲ) ਵਿਆਹ ਕਰ ਲਿਆ। ਜਗਤ ਵਿਚ ਸਭ ਤੋਂ ਮਾੜਾ ਜੂਆ ਹੈ, ਕੋਈ ਵੀ ਰਾਜਾ ਇਸ ਨੂੰ ਨ ਖੇਡੇ।੩੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੫੭। ੩੧੨੯। ਚਲਦਾ।

ਚੌਪਈ

ਚੌੜ ਭਰਤ ਨਾਂ ਦਾ ਇਕ ਸੰਨਿਆਸੀ ਰਹਿੰਦਾ ਸੀ। ਦੂਜੇ ਨੂੰ ਲੋਕੀਂ ਰੰਡੀਗਿਰ ਕਹਿੰਦੇ ਸਨ। ਇਕ ਬਾਲਕ ਰਾਮ ਨਾਂ ਦਾ ਬੈਰਾਗੀ ਸੀ। ਉਨ੍ਹਾਂ ਪ੍ਰਤਿ ਉਸ ਦੀ ਖਾਰਬਾਜ਼ੀ ਸੀ।੧।

ਇਕ ਦਿਨ ਉਨ੍ਹਾਂ ਵਿਚ ਲੜਾਈ ਹੋ ਗਈ ਅਤੇ ਡੰਡਿਆਂ ਨਾਲ ਖੂਬ ਮਾਰ ਮਚੀ। ਕਿਤੇ ਕੰਠੀਆਂ ਅਤੇ ਕਿਤੇ ਜਟਾਵਾਂ ਦੇ ਜੂੜੇ (ਖੁਲ੍ਹ ਗਏ) ਅਤੇ ਖਪਰਾਂ ਉਤੇ ਖਪਰ (ਵਜ ਕੇ) ਬਹੁਤ ਅਧਿਕ ਟੁੱਟੇ।੨।

ਕਿਤੇ ਟੋਪੀਆਂ ਡਿਗ ਡਿਗ ਕੇ ਪਈਆਂ ਅਤੇ ਕਿਤੇ ਜਟਾਵਾਂ ਦੇ ਉੱਚੇ ਢੇਰ ਲਗ ਗਏ। (ਉਹ ਇਕ ਦੂਜੇ ਉਤੇ) ਲੱਤਾਂ ਅਤੇ ਮੁਕਿਆਂ ਦਾ ਪ੍ਰਹਾਰ ਕਰਦੇ ਸਨ, ਮਾਨੋ ਘੜੀਆਲ ਉਤੇ ਸਟਾਂ ਪੈਂਦੀਆਂ ਹੋਣ।੩।

ਦੋਹਰਾ

ਸਭ ਕਾਂਪੈ ਕੁਤਕਾ ਬਜੈ ਪਨਹੀ ਬਹੈ ਅਨੇਕ।
ਸਭ ਹੀ ਕੇ ਛੂਟੇ ਬਦਨ ਸਾਬਤ ਰਹਿਯੋ ਨ ਏਕ। ੪।

ਚੌਪਈ

ਕੰਠਨ ਕੀ ਕੰਠੀ ਬਹੁ ਟੂਟੀ। ਮਾਰੀ ਜਟਾ ਲਾਠਿਯਨ ਛੂਟੀ।
ਕਿਸੀ ਨਖਨ ਕੇ ਘਾਇ ਬਿਰਾਜੈ। ਜਨੁ ਕਰਿ ਚੜੇ ਚੰਦ੍ਰਮਾ ਰਾਜੈ। ੫।

ਕੇਸ ਅਕੇਸ ਹੋਤ ਕਹੀ ਭਏ। ਕਿਤੇ ਹਨੇ ਨਸਿ ਕਿਨ ਮਰ ਗਏ।
ਕਾਟਿ ਕਾਟਿ ਦਾਂਤਨ ਕੋਊ ਖਾਹੀ। ਐਸੇ ਕਹੂੰ ਜੁਧ ਭਯੋ ਨਾਹੀ। ੬।

ਐਸੀ ਮਾਰਿ ਜੂਤਿਯਨ ਪਰੀ। ਜਟਾ ਨ ਕਿਸਹੂੰ ਸੀਸ ਉਬਰੀ।
ਕਿਸੁ ਕੰਠ ਕੰਠੀ ਨਹਿ ਰਹੀ। ਬਾਲਕ ਰਾਮ ਪਨ੍ਹੀ ਤਬ ਗਹੀ। ੭।

ਏਕ ਸੰਨ੍ਯਾਸੀ ਕੇ ਸਿਰ ਝਾਰੀ। ਦੂਜੇ ਕੇ ਮੁਖ ਉਪਰ ਮਾਰੀ।
ਸ੍ਰੋਨਤ ਬਹਿਯੋ ਬਦਨ ਜਬ ਛੂਟਿਯੋ। ਸਾਵਨ ਜਾਨ ਪਨਾਰੋ ਛੂਟਿਯੋ। ੮।

ਤਬ ਸਭ ਹੀ ਸੰਨ੍ਯਾਸੀ ਧਾਏ। ਗਹਿ ਗਹਿ ਹਾਥ ਜੂਤਿਯੈ ਆਏ।
ਚੌੜ ਭਰਬ ਰੰਡੀਗਿਰ ਦੋਰੇ। ਲੈ ਲੈ ਢੋਵ ਚੇਲਕਾ ਔਰੇ। ੯।

ਬਾਲਕ ਰਾਮ ਘੇਰਿ ਕੈ ਲਿਯੋ। ਜੂਤਨ ਸਾਥ ਦਿਵਾਨੋ ਕਿਯੋ।
ਘੂਮਿ ਭੂਮਿ ਕੇ ਉਪਰ ਛਰਿਯੋ। ਜਨੁ ਕਰਿ ਬੀਜੁ ਮੁਨਾਰਾ ਪਰਿਯੋ। ੧੦।

ਦੋਹਰਾ

ਸਭ ਮੁੰਡਿਯਾ ਕ੍ਰੋਧਿਤ ਭਏ ਭਾਜਤ ਭਯੋ ਨ ਏਕ।
ਚੌੜ ਭਰਬ ਗਿਰ ਰਾਂਡ ਪੈ ਕੁਤਕਾ ਹਨੇ ਅਨੇਕ। ੧੧।
ਸੰਨ੍ਯਾਸੀ ਕੋਪਿਤ ਭਏ ਲਗੇ ਮੁਤਹਰੀ ਘਾਇ।
ਲਾਤ ਮੁਸਟ ਜੂਤਿਨ ਭਏ ਮੁੰਡਿਯਾ ਦਏ ਗਿਰਾਇ। ੧੨।

ਅਤਿਲ

ਪਕਰਿ ਮੁਤਹਰੀ ਪੁਨਿ ਸਕੋਪ ਮੁੰਡਿਯਾ ਭਏ।
ਫਰੂਆ ਲਾਠੀ ਸਭੇ ਲਏ ਉਦਿਤ ਭਏ।
ਕਾਟਿ ਕਾਟਿ ਕੈ ਅੰਗ ਸੰਨ੍ਯਾਸਿਨ ਖਾਵਹੀ।
ਹੋ ਦਸ ਨਾਮਨ ਕੇ ਲੈ ਲੈ ਨਾਮ ਗਿਰਾਵਹੀ। ੧੩।

ਦੋਹਰਾ

ਸੋਟੇ ਵਜਣ ਤੇ ਸਭ ਕੰਥ ਰਹੇ ਸਨ ਅਤੇ ਅਨੇਕ ਜੁਤੀਆਂ ਵਗਾਈਆਂ ਜਾ ਰਹੀਆਂ ਸਨ। ਸਭ ਦੇ ਮੁਖ ('ਬਦਨ') ਫੁਟ ਗਏ ਸਨ, ਕੋਈ ਇਕ ਵੀ ਸਾਬਤ ਨਹੀਂ ਰਿਹਾ ਸੀ।੪।

ਚੌਪਈ

ਗਲਿਆਂ ਦੀਆਂ ਬਹੁਤ ਕੰਠੀਆਂ ਟੁਟ ਗਈਆਂ। ਲਾਠੀਆਂ ਦੇ ਮਾਰਨ ਨਾਲ ਜਟਾਵਾਂ ਖੁਲ੍ਹ ਗਈਆਂ। ਕਿਸੇ (ਦੇ ਮੁਖ ਉਤੇ) ਨਹੁੰ ਦਾ ਜ਼ਖਮ ਲਗਿਆ ਹੋਇਆ ਸੀ, ਮਾਨੋ ਚੰਦ੍ਰਮਾ ਚੜ੍ਹਿਆ ਹੋਇਆ ਹੋਵੇ।੫।

ਕਈ ਕੇਸਾਂ (ਜਟਾਵਾਂ) ਵਾਲੇ ਬਿਨਾ ਕੇਸਾਂ ਦੇ ਹੋ ਗਏ। ਕਿਤਨੇ ਮਾਰੇ ਗਏ, ਕਿਤਨੇ ਨਸ ਗਏ (ਅਤੇ ਕਿਤਨੇ) ਮਰ ਗਏ। ਕਈ ਦੰਦਾਂ ਨਾਲ ਇਕ ਦੂਜੇ ਨੂੰ ਕਟ ਕੇ ਖਾਂਦੇ। ਇਸ ਤਰ੍ਹਾਂ ਦਾ ਯੁੱਧ ਅਗੇ ਕਦੇ ਨਹੀਂ ਹੋਇਆ।੬।

ਜੋਤੀਆਂ ਦੀ ਅਜਿਹੀ ਮਾਰ ਪਈ ਕਿ ਕਿਸੇ ਦੇ ਸਿਰ ਉਤੇ ਜਟਾ ਨ ਰਹੀ। ਕਿਸੇ ਦੇ ਗਲੇ ਵਿਚ ਕੰਠੀ ਨ ਰਹੀ। ਤਦ ਬਾਲਕ ਰਾਮ ਨੇ ਹੱਥ ਵਿਚ ਜੁਤੀ ਪਕੜ ਲਈ।੭।

(ਉਸ ਨੇ) ਇਕ ਸੰਨਿਆਸੀ ਦੇ ਸਿਰ ਵਿਚ ਜੁਤੀ ਮਾਰੀ ਅਤੇ ਦੂਜੇ (ਸੰਨਿਆਸੀ) ਦੇ ਮੂੰਹ ਉਤੇ ਮਾਰੀ। ਜਦ ਮੂੰਹ ਫੁਟਿਆ ਤਾਂ ਲਹੂ ਵਗਿਆ, ਮਾਨੋ ਸਾਵਣ (ਮਹੀਨੇ) ਵਿਚ ਪਰਨਾਲਾ ਵਗਿਆ ਹੋਵੇ।੮।

ਤਦ ਸਾਰੇ ਸੰਨਿਆਸੀ ਧਾ ਕੇ ਪੈ ਗਏ ਅਤੇ ਹੱਥਾਂ ਵਿਚ ਜੁਤੀਆਂ ਫੜ ਫੜ ਕੇ ਆ ਗਏ। ਚੌੜ ਭਰਥ ਅਤੇ ਰੰਡੀਗਿਰ ਵੀ ਦੌੜੇ ਅਤੇ ਬਹੁਤ ਸਾਰੇ ਚੇਲੇ ਇਕੱਠੇ ਕਰ ਲਿਆਏ।੯।

(ਉਨ੍ਹਾਂ ਨੇ) ਬਾਲਕ ਰਾਮ ਨੂੰ ਘੇਰ ਲਿਆ ਅਤੇ ਜੁਤੀਆਂ ਮਾਰ ਮਾਰ ਕੇ ਹੋਸ਼ ਭੁਲਾ ਦਿੱਤੀ। (ਉਹ) ਭਵਾਟਣੀਆਂ ਖਾ ਖਾ ਕੇ ਧਰਤੀ ਉਤੇ ਡਿਗਿਆ। ਮਾਨੋ ਬਿਜਲੀ ਦੇ ਪਿਆਂ ਮੁਨਾਰਾ ਡਿਗਿਆ ਹੋਵੇ।੧੦।

ਦੋਹਰਾ

ਸਾਰੇ ਬੈਰਾਗੀ ਗੁੱਸੇ ਵਿਚ ਆ ਗਏ ਅਤੇ ਇਕ ਵੀ ਨ ਭਜਿਆ। (ਉਨ੍ਹਾਂ ਨੇ) ਚੌੜ ਭਰਥ ਅਤੇ ਰੰਡੀਗਿਰ ਉਤੇ ਬਹੁਤ ਡੰਡੇ ਮਾਰੇ।੧੧। ਸੋਟਿਆਂ ਦੇ ਜ਼ਖਮ ਖਾ ਕੇ ਸੰਨਿਆਸੀ ਕ੍ਰੋਧ ਵਿਚ ਆ ਗਏ ਅਤੇ ਜੁਤੀਆਂ, ਮੁਕਿਆਂ ਅਤੇ ਲੱਤਾਂ ਨਾਲ ਬੈਰਾਗੀਆਂ ਨੂੰ ਧਰਤੀ ਤੇ ਲੰਬਾ ਪਾ ਦਿੱਤਾ।੧੨।

ਅਤਿਲ

ਸੋਟੇ ਪਕੜ ਕੇ ਫਿਰ ਬੈਰਾਗੀ ਰੋਹ ਵਿਚ ਆ ਗਏ ਅਤੇ ਸਾਰੇ ਫਾਹੁੜੇ ਤੇ ਡਾਂਗਾਂ ਲੈ ਕੇ ਉਠ ਖੜੋਤੇ। ਉਹ ਸੰਨਿਆਸੀਆਂ ਦੇ ਅੰਗ ਵਢ ਵਢ ਕੇ ਖਾਣ ਲਗੇ ਅਤੇ ਦਸ ਨਾਮੀ (ਸੰਪ੍ਰਦਾਵਾਂ) ਦੇ ਨਾਂ ਲੈ ਲੈ ਕੇ ਡਿਗਾਉਣ ਲਗੇ।੧੩।

ਤਬ ਸੰਨ੍ਯਾਸੀ ਧਾਇ ਧਾਇ ਤਿਨ ਕਾਟਹੀ।
 ਤੋਰਿ ਤੋਰਿ ਕੰਠਿਨ ਤੇ ਕੰਠੀ ਸਾਟਹੀ।
 ਐਚ ਐਚ ਟਾਂਗਨ ਤੇ ਗਹ ਗਹ ਡਾਰਹੀ।
 ਦੇ ਦੁਹੂੰ ਹਾਥ ਭੇ ਬੈਚਿ ਮੁਤਹਰੀ ਮਾਰਹੀ। ੧੪।

ਮੁੰਡਿਯਾ ਤਾਂਬ੍ਰ ਕਲਾ ਪੈ ਆਏ। ਹਮ ਸਭ ਸੰਨ੍ਯਾਸੀਨ ਦੁਖਾਏ।
 ਜਬ ਰਾਨੀ ਐਸੇ ਸੁਨ ਲਈ। ਦਤਾਤ੍ਰੈਨ ਬੁਲਾਵਤ ਭਈ। ੧੫।

ਸੰਨ੍ਯਾਸੀ ਦਤਾਤ੍ਰੈ ਮਾਨੈ। ਰਾਮਾਨੰਦ ਬੈਰਾਗ ਪ੍ਰਮਾਨੈ।
 ਤੇ ਤੁਮ ਕਹੈ ਵਹੈ ਚਿਤ ਧਰਿਯਹੁ। ਮੇਰੀ ਕਹੀ ਚਿਤ ਮੈ ਕਰਿਯਹੁ। ੧੬।

ਏਕ ਦਿਵਸ ਹਮੇ ਗ੍ਰਿਹ ਸੇਵਹੁ। ਸਗਰੀ ਨਿਸਾ ਜਾਗਤਹਿ ਖੇਵਹੁ।
 ਜੇ ਤੁਮ ਕਹੈ ਲਰੋ ਤੋ ਲਰਿਯਹੁ। ਨਾਤਰ ਬੈਰ ਭਾਵ ਨਹਿ ਕਰਿਯਹੁ। ੧੭।

ਜੁਦਾ ਜੁਦਾ ਘਰ ਦੇਉ ਸੁਵਾਏ। ਅਰਧ ਰਾਤ੍ਰਿ ਭੇ ਬੈਨ ਸੁਨਾਏ।
 ਦਤ ਰਾਮਾਨੰਦ ਕਹੈ ਸੁ ਕਰਿਯਹੁ। ਬਹੁਰੋ ਕੇਪ ਠਾਨਿ ਨਹਿ ਲਰਿਯਹੁ। ੧੮।

ਦੋਹਰਾ

ਛਲਿ ਛੇਲੀ ਇਹ ਬਿਧਿ ਗਈ ਐਸੇ ਚਰਿਤ ਸਵਾਰਿ।
 ਸਿਮਰਿ ਗੁਰਨ ਕੇ ਬਚਨ ਦ੍ਰੈ ਬਹੁਰਿ ਨ ਕੀਨੀ ਰਾਰਿ। ੧੯। ੧।

ਇਤ ਸ੍ਰੀ ਚਰਿਤ੍ਰ ਪ੍ਰਯਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਵਨੋ ਚਰਿਤ੍ਰ ਸਮਾਪਤਮ
 ਸਤ੍ਰੁ ਸੁਭਮ ਸਤ੍ਰੁ। ੧੫੮। ੩੧੪੮। ਅਫਜ਼ੁ।

ਚੌਪਈ

ਰਾਜ ਸਿੰਘ ਰਾਜਾ ਇਕ ਰਹਈ। ਬੀਰ ਕਲਾ ਰਾਨੀ ਜਗ ਕਹਈ।
 ਤਾ ਸੌ ਨੇਹ ਨ੍ਰਿਪਤਿ ਕੋ ਭਾਰੋ। ਜਾਨਤ ਭੇਦ ਦੇਸ ਇਹ ਸਾਰੋ। ੧।

ਅਤਿਲ

ਔਰ ਰਾਨਿਯਨ ਕਬਹੂੰ ਨ ਨ੍ਰਿਪਤਿ ਬੁਲਾਵਈ।
 ਭੂਲਿ ਨ ਕਬਹੂੰ ਤਿਨ ਕੋ ਸਦਨ ਸੁਹਾਵਈ।
 ਇਹ ਚਿੰਤਾ ਚਿਤ ਮਾਝ ਚੰਚਲਾ ਸਭ ਧਰੈ।
 ਹੋ ਜੰਤ੍ਰ ਮੰਤ੍ਰ ਅਰੁ ਤੰਤ੍ਰ ਰਾਵ ਸੌ ਸਭ ਕਰੈ। ੨।

ਚੌਪਈ

ਜੰਤ੍ਰ ਮੰਤ੍ਰ ਸਭ ਹੀ ਕਰਿ ਹਾਰੇ। ਕੈਸੇਹੂੰ ਪਰੇ ਹਾਥ ਨਹਿ ਪ੍ਰਯਾਰੇ।
 ਏਕ ਸਖੀ ਇਹ ਭਾਤ ਉਚਾਰੋ। ਸੁਨੁ ਰਾਨੀ ਤੈ ਬਚਨ ਹਮਾਰੋ। ੩।

ਤਦ ਸੰਨਿਆਸੀ ਵੀ ਭਜ ਭਜ ਉਨ੍ਹਾਂ ਨੂੰ (ਦੰਦਾਂ ਨਾਲ) ਕਟਦੇ ਸਨ। ਗਲਿਆਂ ਵਿਚੋਂ ਕੰਠੀਆਂ ਤੋੜ ਤੋੜ ਕੇ ਸੁਟਦੇ ਸਨ। ਟੰਗਾਂ ਤੋਂ ਖਿਚ ਖਿਚ ਕੇ ਉਨ੍ਹਾਂ ਨੂੰ ਡਿਗਾਉਂਦੇ ਸਨ ਅਤੇ ਦੋਹਾਂ ਹੱਥਾਂ ਨਾਲ ਖਿਚ ਕੇ ਮੁਗਦਰ ਮਾਰਦੇ ਸਨ। ੧੪।

ਤਦ ਬੈਰਾਗੀ (ਰਾਣੀ) ਤਾਂਬੂ ਕਲਾ ਕੋਲ ਆਏ (ਅਤੇ ਕਹਿਣ ਲਗੇ ਕਿ) ਸਾਨੂੰ ਸੰਨਿਆਸੀਆਂ ਨੇ ਬਹੁਤ ਦੁਖੀ ਕੀਤਾ ਹੈ। ਜਦ ਰਾਣੀ ਨੇ ਇਸ ਤਰ੍ਹਾਂ ਸੁਣਿਆ ਤਾਂ ਦੱਤਾਤ੍ਰੇ ਨੂੰ ਬੁਲਾਇਆ। ੧੫।

ਸੰਨਿਆਸੀ ਦੱਤਾਤ੍ਰੇ ਨੂੰ ਮੰਨਦੇ ਸਨ ਅਤੇ ਬੈਰਾਗੀ ਰਾਮਨੰਦ ਨੂੰ ਪੂਜਦੇ ਸਨ। (ਰਾਣੀ ਨੇ ਉਨ੍ਹਾਂ ਨੂੰ ਕਿਹਾ-- ਜੋ ਇਹ ਤੁਹਾਨੂੰ ਕਹਿਣ ਉਹੀ ਚਿਤ ਵਿਚ ਧਰੇ ਅਤੇ ਮੇਰੀ ਕਹੀ ਹੋਈ ਗੱਲ ਨੂੰ ਚਿਤ ਵਿਚ ਧਾਰਨ ਕਰੋ। ੧੬।

ਇਕ ਦਿਨ ਤੁਸੀਂ (ਦੋਵੇਂ) ਮੇਰੇ ਘਰ ਸੌਂ ਜਾਓ ਅਤੇ ਸਾਰੀ ਰਾਤ ਜਾਗ ਕੇ ਲੰਘਾਓ। ਜੇ (ਉਹ ਧਾਰਮਿਕ ਆਗੂ) ਤੁਹਾਨੂੰ ਕਹਿਣ ਕਿ ਲੜੋ, ਤਾਂ ਲੜੋ, ਨਹੀਂ ਤਾਂ ਵੈਰ ਭਾਵ ਨ ਕਰੋ। ੧੭।

ਦੋਹਾਂ ਨੂੰ ਵਖਰੀ ਵਖਰੀ ਥਾਂ ਤੇ ਸਵਾਇਆ ਅਤੇ ਅੱਧੀ ਰਾਤ ਨੂੰ ਗੱਲ ਕੀਤੀ। ਦੱਤਾਤ੍ਰੇ ਅਤੇ ਰਾਮਨੰਦ ਜੋ ਕਹਿਣ ਉਹੀ ਕਰਨਾ ਅਤੇ ਫਿਰ ਗੁੱਸੇ ਕਰ ਕੇ ਨਹੀਂ ਲੜਨਾ। ੧੮।

ਦੌਹਰਾ

ਅਜਿਹਾ ਚਰਿਤ੍ਰ ਕਰ ਕੇ ਇਸ ਤਰ੍ਹਾਂ ਇਸਤਰੀ (ਉਨ੍ਹਾਂ ਨੂੰ) ਛਲ ਗਈ। ਦੋਹਾਂ ਨੇ ਆਪਣੇ ਗੁਰੂਆਂ ਦੇ ਬਚਨ ਯਾਦ ਕਰ ਕੇ ਫਿਰ ਲੜਾਈ ਨਹੀਂ ਕੀਤੀ। ੧੯।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੮ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੫੮। ੩੧੪੮। ਚਲਦਾ।*

ਚੌਪਈ

ਇਕ ਰਾਜ ਸਿੰਘ ਨਾਂ ਦਾ ਰਾਜਾ ਰਹਿੰਦਾ ਸੀ। ਉਸ ਦੀ ਰਾਣੀ ਨੂੰ ਸਾਰੇ ਬੀਰ ਕਲਾ ਕਹਿੰਦੇ ਸਨ। ਉਸ ਨਾਲ ਰਾਜੇ ਦਾ ਬਹੁਤ ਸਨੇਹ ਸੀ। ਸਾਰਾ ਦੇਸ ਇਹ ਭੇਦ ਜਾਣਦਾ ਸੀ। ੧।

ਅਤਿਲ

ਹੋਰਨਾਂ ਰਾਣੀਆਂ ਨੂੰ ਰਾਜਾ ਕਦੇ ਵੀ ਬੁਲਾਉਂਦਾ ਨਹੀਂ ਸੀ ਅਤੇ ਭੁਲ ਕੇ ਵੀ ਕਦੇ ਉਨ੍ਹਾਂ ਦੇ ਮਹੱਲ ਦੀ ਸ਼ੋਭਾ ਨਹੀਂ ਵਧਾਉਂਦਾ ਸੀ। ਸਾਰੀਆਂ ਰਾਣੀਆਂ ਇਹੀ ਚਿੰਤਾ ਮਨ ਵਿਚ ਕਰਦੀਆਂ ਸਨ। ਇਸ ਲਈ ਸਾਰੀਆਂ ਰਾਜੇ ਉਤੇ ਜੰਤ੍ਰ, ਮੰਤ੍ਰ ਅਤੇ ਤੰਤ੍ਰ ਕਰਦੀਆਂ ਸਨ। ੨।

ਚੌਪਈ

ਉਹ ਸਾਰੇ ਜੰਤ੍ਰ ਮੰਤ੍ਰ ਕਰ ਹਟੀਆਂ ਪਰ ਕਿਸੇ ਤਰ੍ਹਾਂ ਵੀ ਪਿਆਰਾ ਹੱਥ ਵਿਚ ਨਹੀਂ ਆਇਆ। ਤਦ ਇਕ ਸਖੀ ਨੇ ਇਸ ਤਰ੍ਹਾਂ ਕਿਹਾ-- ਹੇ ਰਾਣੀ! ਤੂੰ ਮੇਰੀ (ਇਕ) ਗੱਲ ਸੁਣ। ੩।

ਜੋ ਉਨ ਸੋ ਮੈ ਪ੍ਰੀਤਿ ਤੁਰਾਊ। ਤੋ ਤੁਮ ਤੇ ਕਹੁ ਮੈ ਕਾ ਪਾਊ।
ਬੀਰ ਕਲਹਿ ਨ੍ਰਿਪ ਮੁਖ ਨ ਦਿਖਾਵੈ। ਤੁਮਰੇ ਪਾਸਿ ਰੈਨਿ ਦਿਨ ਆਵੈ। ੪।

ਯੋ ਕਹਿ ਜਾਤ ਤਹਾ ਤੇ ਭਈ। ਨ੍ਰਿਪ ਬਰ ਕੇ ਮੰਦਿਰ ਮਹਿ ਗਈ।
ਪਤਿ ਤ੍ਰਿਯ ਕੇ ਕਾਨਨ ਮਹਿ ਪਰੀ। ਮੁਖ ਤੇ ਕਛੂ ਨ ਬਾਤ ਉਚਰੀ। ੫।
ਨ੍ਰਿਪ ਤ੍ਰਿਯ ਕਹਿਯੋ ਤੋਹਿ ਕਾ ਕਹਿਯੋ। ਸੁਨਿ ਪਤਿ ਬਚਨ ਮੋਨ ਹੈ ਰਹਿਯੋ।
ਪਤਿ ਪੂਛਯੋ ਤੁਹਿ ਇਹ ਕਾ ਕਹੀ। ਸੁਨ ਤ੍ਰਿਯ ਬਚਨ ਮੋਨ ਹੈ ਰਹੀ। ੬।

ਪਤਿ ਜਾਨ੍ਯੋ ਤ੍ਰਿਯ ਬਾਤ ਦੁਰਾਈ। ਤ੍ਰਿਯ ਜਾਨ੍ਯੋ ਕਛੂ ਨ੍ਰਿਪਤਿ ਚੁਰਾਈ।
ਕੋਪ ਕਰਾ ਦੁਹੁਅਨ ਕੈ ਪਈ। ਪ੍ਰੀਤਿ ਰੀਤ ਸਭ ਹੀ ਛੁਟਿ ਗਈ। ੭।

ਵਾ ਰਾਨੀ ਸੋ ਨੇਹ ਬਢਾਯੋ। ਜਿਨ ਚਰਿਤ੍ਰ ਇਹ ਭਾਤਿ ਬਨਾਯੋ।
ਵਾ ਸੋ ਪ੍ਰੀਤਿ ਰੀਤਿ ਉਪਜਾਈ। ਬੀਰ ਕਲਾ ਚਿਤ ਤੇ ਬਿਸਰਾਈ। ੮। ੧।

*ਇਤ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਸਠਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੫੯। ੩੧੫੬। ਅਫਜ਼ੂ।*

ਚੌਪਈ

ਬਲਵੰਡ ਸਿੰਘ ਤਿਰਹੁਤਿ ਕੇ ਨ੍ਰਿਪ ਬਰ। ਜਨੁ ਬਿਧਿ ਕਹਿਯੋ ਦੂਸਰੇ ਤਮ ਹਰ।
ਅਮਿਤ ਰੂਪ ਤਾ ਕੇ ਅਤਿ ਸੋਹੈ। ਖਗ ਮ੍ਰਿਗ ਜਛ ਭੁਜੰਗਨ ਮੋਹੈ। ੧।

ਰਾਨੀ ਸਾਠਿ ਸਦਨ ਤਿਹ ਮਾਹੀ। ਰੂਪਵਤੀ ਤਿਨ ਸਮ ਕਹੂੰ ਨਾਹੀ।
ਸਭਹਿਨ ਸੋ ਪਤਿ ਨੇਹ ਬਢਾਵਤ। ਬਾਰੀ ਬਾਰੀ ਕੇਲ ਕਮਾਵਤ। ੨।

ਰੁਕਮ ਕਲਾ ਰਾਨੀ ਰਸ ਭਰੀ। ਜੋਬਨ ਜੋਬ ਸਭਨ ਤਿਨ ਹਰੀ।
ਆਨ ਮੈਨ ਜਬ ਤਾਹਿ ਸੰਤਾਵੈ। ਪਠੈ ਸਹਚਰੀ ਨ੍ਰਿਪਤਿ ਬੁਲਾਵੈ। ੩।

ਦੋਹਰਾ

ਕ੍ਰਿਸਨ ਕਲਾ ਇਕ ਸਹਚਰੀ ਪਠੈ ਦਈ ਨ੍ਰਿਪ ਤੀਰ।
ਸੋ ਯਾ ਪਰ ਅਟਕਤ ਭਈ ਹਰਿਅਰਿ ਕਰੀ ਅਧੀਰ। ੪।

ਚੌਪਈ

ਸੁਨੋ ਨ੍ਰਿਪਤਿ ਜੂ ਬਾਤ ਹਮਾਰੀ। ਮੈ ਰੀਝੀ ਲਖਿ ਪ੍ਰਭਾ ਤਿਹਾਰੀ।
ਮੈ ਤਵ ਹੋਰਿ ਦਿਵਾਨੀ ਭਈ। ਮੋ ਕਹ ਬਿਸਰ ਸਕਲ ਸੁਧਿ ਗਈ। ੫।

ਜੇ ਮੈਂ ਉਸ ਨਾਲੋਂ (ਰਾਜੇ ਦੀ) ਪ੍ਰੀਤ ਤੁੜਵਾ ਦਿਆਂ ਤਾਂ ਮੈਂ ਤੁਹਾਡੇ ਕੋਲੋਂ ਕੀ ਪ੍ਰਾਪਤ ਕਰਾਂਗੀ (ਭਾਵ) ਮੈਨੂੰ ਕੀ ਇਨਾਮ ਮਿਲੇਗਾ। (ਮੈਂ ਅਜਿਹਾ ਕਰ ਵਿਖਾਵਾਂਗੀ ਕਿ) ਬੀਰ ਕਲਾ ਨੂੰ ਰਾਜਾ ਮੂੰਹ ਵੀ ਨਹੀਂ ਵਿਖਾਏਗਾ ਅਤੇ ਰਾਤ ਦਿਨ ਤੇਰੇ ਕੋਲ ਹੀ ਆਵੇਗਾ।੪।

ਇਹ ਕਹਿ ਕੇ ਉਥੋਂ ਚਲੀ ਗਈ ਅਤੇ ਸ਼੍ਰੇਸ਼ਠ ਰਾਜੇ ਦੇ ਮਹੱਲ ਵਿਚ ਜਾ ਪਹੁੰਚੀ। ਪਤੀ ਅਤੇ ਪਤਨੀ ਦੇ ਕੰਨੀ ਪਈ ਅਤੇ ਮੂੰਹ ਤੋਂ ਕੁਝ ਵੀ ਨ ਬੋਲੀ।੫।

ਰਾਜੇ ਨੇ ਰਾਣੀ ਨੂੰ ਪੁਛਿਆ ਕਿ ਤੈਨੂੰ ਕੀ ਕਿਹਾ ਹੈ, ਤਾਂ ਪਤੀ (ਰਾਜਾ) ਬੋਲ ਸੁਣ ਕੇ ਚੁਪ ਹੋ ਗਿਆ। ਪਤੀ ਨੇ (ਰਾਣੀ ਨੂੰ) ਪੁਛਿਆ ਕਿ ਤੈਨੂੰ ਕੀ ਕਿਹਾ ਹੈ, ਤਾਂ ਇਸਤਰੀ (ਰਾਣੀ) ਬਚਨ ਸੁਣ ਕੇ ਚੁਪ ਹੋ ਗਈ।੬।

ਪਤੀ ਨੇ ਸਮਝਿਆ ਕਿ ਇਸਤਰੀ ਨੇ (ਕੋਈ) ਗੱਲ ਲੁਕਾਈ ਹੈ ਅਤੇ ਰਾਣੀ ਨੇ ਸਮਝਿਆ ਕਿ ਰਾਜੇ ਨੇ ਕੁਝ ਛੁਪਾਇਆ ਹੈ। ਦੋਹਾਂ ਦੇ ਮਨ ਵਿਚ ਕ੍ਰੋਧ ਦੀ ਕਲਾ ਪਸਰ ਗਈ ਅਤੇ ਪ੍ਰੀਤ ਦੀ ਸਭ ਰੀਤ ਛੁਟ ਗਈ।੭।

ਰਾਜੇ ਨੇ ਉਸ ਰਾਣੀ ਨਾਲ ਪ੍ਰੇਮ ਵਧਾ ਲਿਆ ਜਿਸ ਨੇ ਇਸ ਤਰ੍ਹਾਂ ਚਰਿਤ੍ਰ ਖੇਡਿਆ ਸੀ। (ਰਾਜੇ ਨੇ ਹੁਣ) ਉਸ ਨਾਲ ਪ੍ਰੀਤ ਕਰਨੀ ਸ਼ੁਰੂ ਕੀਤੀ ਅਤੇ ਬੀਰ ਕਲਾ ਨੂੰ ਮਨ ਤੋਂ ਵਿਸਾਰ ਦਿੱਤਾ।੮।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੫੯। ੩੧੫੬। ਚਲਦਾ।

ਚੌਪਈ

ਬਲਵੰਤ ਸਿੰਘ ਤਿਰਹੁਤ ਦਾ ਵੱਡਾ ਰਾਜਾ ਸੀ। (ਉਸ ਦਾ ਤੇਜ ਇਤਨਾ ਸੀ) ਮਾਨੋ ਵਿਧਾਤਾ ਨੇ ਉਸ ਨੂੰ ਦੂਜਾ ਸੂਰਜ ਬਣਾਇਆ ਹੋਵੇ। ਉਸ ਦਾ ਬਹੁਤ ਸੁੰਦਰ ਰੂਪ ਸ਼ੋਭਦਾ ਸੀ ਜਿਸ ਤੋਂ ਪੰਛੀ, ਮਿਰਗ (ਜੰਗਲੀ ਪਸ਼ੂ), ਯਕਸ਼ ਅਤੇ ਭੁਜੰਗ ਮੋਹੇ ਹੋਏ ਸਨ।੧।

ਉਸ ਦੇ ਮਹੱਲ ਵਿਚ ਸੱਠ ਰਾਣੀਆਂ ਸਨ। ਉਨ੍ਹਾਂ ਵਰਗੀਆਂ ਸੁੰਦਰ ਕੋਈ ਹੋਰ ਇਸਤਰੀਆਂ ਨਹੀਂ ਸਨ। ਸਾਰੀਆਂ ਨਾਲ ਪਤੀ ਪ੍ਰੇਮ ਕਰਦਾ ਸੀ ਅਤੇ ਵਾਰੀ ਵਾਰੀ ਰਤੀ-ਕ੍ਰੀੜਾ ਕਰਦਾ ਸੀ।੨।

ਰੁਕਮ ਕਲਾ ਰਾਣੀ ਬਹੁਤ ਰਸਿਕ ਸੀ। ਉਸ ਨੇ ਸਭ ਦੇ ਜੋਬਨ ਅਤੇ ਛਬੀ ਨੂੰ ਹਰਿਆ ਹੋਇਆ ਸੀ। ਜਦੋਂ ਕਾਮ ਉਸ ਨੂੰ ਆ ਕੇ ਸਤਾਉਂਦਾ ਸੀ ਤਾਂ ਦਾਸੀ ਭੇਜ ਕੇ ਰਾਜੇ ਨੂੰ ਬੁਲਾ ਲੈਂਦੀ ਸੀ।੩।

ਦੋਹਰਾ

ਕ੍ਰਿਸ਼ਨ ਕਲਾ ਨਾਂ ਦੀ ਇਕ ਦਾਸੀ ਰਾਜੇ ਕੋਲ ਭੇਜ ਦਿੱਤੀ, ਤਾਂ ਉਹ ਕਾਮ ਦੇਵ ਦੁਆਰਾ ਅਧੀਰ ਕੀਤੀ ਉਸ (ਰਾਜੇ) ਉਤੇ ਮੋਹਿਤ ਹੋ ਗਈ।੪।

ਚੌਪਈ

(ਦਾਸੀ ਕਹਿਣ ਲਗੀ--)) ਹੇ ਰਾਜਨ! ਮੇਰੀ ਗੱਲ ਸੁਣੋ। ਮੈਂ ਤੁਹਾਡੀ ਸੁੰਦਰਤਾ ਵੇਖ ਕੇ ਮੋਹਿਤ ਹੋ ਗਈ ਹਾਂ। ਮੈਂ ਤੁਹਾਨੂੰ ਵੇਖ ਕੇ ਦੀਵਾਨੀ ਹੋ ਗਈ ਹਾਂ। ਮੈਨੂੰ ਸਾਰੀ ਸੁੱਧ ਬੁੱਧ ਭੁਲ ਗਈ ਹੈ।੫।

ਦੋਹਰਾ

ਸੁਧਿ ਭੂਲੀ ਮੋਰੀ ਸਭੈ ਬਿਰਹ ਬਿਕਲ ਭਯੋ ਅੰਗ।
ਕਾਮ ਕੇਲ ਮੋ ਸੋ ਕਰੋ ਗਹਿ ਗਹਿ ਰੇ ਸਰਬੰਗ। ੬।

ਚੌਪਈ

ਜਬ ਰਾਜੈ ਐਸੇ ਸੁਨਿ ਪਾਯੋ। ਤਾ ਕੋ ਭੋਗ ਹੋਤ ਲਲਚਾਯੋ।
ਲਪਟਿ ਲਪਟਿ ਤਾ ਸੋ ਰਤਿ ਕਰੀ। ਚਿਮਟਿ ਚਿਮਟਿ ਆਸਨ ਤਨ ਧਰੀ। ੭।

ਚਿਮਟਿ ਚਿਮਟਿ ਤਾ ਸੋ ਰਤਿ ਮਾਨੀ। ਕਾਮਾਤੁਰ ਹੈ ਤ੍ਰਿਯ ਲਪਟਾਨੀ।
ਨ੍ਰਿਪ ਬਰ ਛਿਨਿਕ ਨ ਛੋਰਿਯੋ ਭਾਵੈ। ਗਹਿ ਗਹਿ ਤਾਹਿ ਗਰੇ ਸੋ ਲਾਵੈ। ੮।

ਦੋਹਰਾ

ਭਾਤਿ ਭਾਤਿ ਆਸਨ ਲਏ ਚੁੰਬਨ ਕਰੇ ਬਨਾਇ।
ਚਿਮਟਿ ਚਿਮਟਿ ਭੋਗਤ ਭਯੋ ਗਨਨਾ ਗਨੀ ਨ ਜਾਇ। ੯।

ਸਵੈਯਾ

ਖਾਇ ਬੰਧੋਜਨ ਕੀ ਬਰਿਯੈ ਨ੍ਰਿਪ ਭਾਂਗ ਚਬਾਇ ਅਫੀਮ ਚੜਾਈ।
ਪੀਤ ਸਰਾਬ ਬਿਰਾਜਤ ਸੁੰਦਰ ਕਾਮ ਕੀ ਰੀਤਿ ਸੋ ਪ੍ਰੀਤ ਮਚਾਈ।
ਆਸਨ ਔਰ ਅਲਿੰਗਨ ਚੁੰਬਨ ਭਾਤਿ ਅਨੇਕ ਲੀਏ ਸੁਖਦਾਈ।
ਯੋ ਤਿਹ ਤੋਰਿ ਕੁਚਾਨ ਮਰੋਰਿ ਸੁ ਭੋਰ ਲਗੇ ਝਕੜੋਰਿ ਬਜਾਈ। ੧੦।

ਅਤਿਲ

ਰਤਿ ਮਾਨੀ ਤਿਹ ਸੰਗ ਨ੍ਰਿਪਤਿ ਹਰਖਾਇ ਕੈ।
ਕਾਮਾਤੁਰ ਹੈ ਜਾਤ ਤ੍ਰਿਯਾ ਲਪਟਾਇ ਕੈ।
ਭਾਤਿ ਭਾਤਿ ਕੇ ਆਸਨ ਲਏ ਬਨਾਇ ਕਰਿ।
ਹੋ ਭੋਰ ਹੋਤ ਲੋ ਭਜੀ ਹਿਯੋ ਸੁਖ ਪਾਇ ਕਰਿ। ੧੧।

ਚੌਪਈ

ਬਿਤਈ ਰੈਨ ਭੋਰ ਜਬ ਭਈ। ਚੇਰੀ ਨ੍ਰਿਪਤਿ ਬਿਦਾ ਕਰ ਦਈ।
ਬਿਹਬਲ ਭਈ ਬਿਸਰਿ ਸਭ ਗਯੋ। ਤਾ ਕਾ ਓਡਿ ਉਪਰਨਾ ਲਯੋ। ੧੨।

ਦੋਹਰਾ

ਕ੍ਰਿਸਨ ਕਲਾ ਰਤਿ ਮਾਨਿ ਕੈ ਤਹਾ ਪਹੂਚੀ ਜਾਇ।
ਕੁਕਮ ਕਲਾ ਪ੍ਰਫਿਤ ਭਈ ਤਾ ਕਹ ਨਿਕਟਿ ਬੁਲਾਇ। ੧੩।

ਦੋਹਰਾ

ਮੇਰੀ ਸਾਰੀ ਸੁੱਧ ਬੁੱਧ ਚਲੀ ਗਈ ਹੈ ਅਤੇ ਮੇਰਾ ਸ਼ਰੀਰ ਬਿਰਹੇਂ ਨਾਲ ਵਿਆਕੁਲ ਹੋ ਗਿਆ ਹੈ। ਹੇ (ਰਾਜਨ!) ਸਾਰੇ ਅੰਗ ਫੜ ਫੜ ਕੇ ਮੇਰੇ ਨਾਲ ਕਾਮ-ਕ੍ਰੀੜਾ ਕਰੋ।੬।

ਚੌਪਈ

ਜਦ ਰਾਜੇ ਨੇ ਇਸ ਤਰ੍ਹਾਂ ਸੁਣਿਆ ਤਾਂ ਉਸ ਨਾਲ ਭੋਗ ਕਰਨ ਲਈ ਲਲਚਾ ਗਿਆ। ਉਸ ਨਾਲ ਲਿਪਟ ਲਿਪਟ ਕੇ ਕਾਮ-ਕ੍ਰੀੜਾ ਕੀਤੀ ਅਤੇ ਚਿਮਟ ਚਿਮਟ ਕੇ ਆਸਣ ਧਾਰਨ ਕੀਤੇ।੭।

ਚਿਮਟ ਚਿਮਟ ਕੇ ਉਸ ਨਾਲ ਰਤੀ-ਕ੍ਰੀੜਾ ਕੀਤੀ ਅਤੇ ਕਾਮ ਨਾਲ ਆਤੁਰ ਹੋਈ ਇਸਤਰੀ ਲਿਪਟੀ ਰਹੀ। ਉਹ ਰਾਜੇ ਨੂੰ ਛਿਣ ਭਰ ਲਈ ਵੀ ਛਡਣਾ ਨਹੀਂ ਚਾਹੁੰਦੀ ਸੀ ਅਤੇ ਫੜ ਫੜ ਕੇ ਉਸ ਨੂੰ ਗਲੇ ਨਾਲ ਲਗਾਉਂਦੀ ਸੀ।੮।

ਦੋਹਰਾ

ਉਸ ਨੇ ਭਾਂਤ ਭਾਂਤ ਦੇ ਆਸਣ ਬਣਾਏ ਅਤੇ ਚੁੰਬਨ ਲਏ। ਚਿਮਟ ਚਿਮਟ ਕੇ ਭੋਗ ਵਿਲਾਸ ਕੀਤਾ ਜਿਸ ਦਾ ਵਰਣਨ ਨਹੀਂ ਕੀਤਾ ਜਾ ਸਕਦਾ।੯।

ਸਵੈਯਾ

ਬੀਰਜ ਰੋਕਣ ਦੀਆਂ ਬਟੀਆਂ ('ਬਰਿਯੈ') ਖਾ ਕੇ ਰਾਜੇ ਨੇ ਭੰਗ ਚਬੀ ਅਤੇ ਅਫੀਮ ਚੜ੍ਹਾ ਲਈ। ਸ਼ਰਾਬ ਪੀ ਕੇ ਡਟ ਗਏ ਅਤੇ ਕਾਮ ਦੀ ਸੁੰਦਰ ਰੀਤ ਨਾਲ ਪ੍ਰੇਮ ਨੂੰ ਪ੍ਰਗਟ ਕੀਤਾ। ਸੁਖਦਾਇਕ ਆਸਣ, ਆਲਿੰਗਨ ਅਤੇ ਚੁੰਬਨ ਅਨੇਕ ਤਰ੍ਹਾਂ ਨਾਲ ਕੀਤੇ। ਉਸ ਦੀਆਂ ਛਾਤੀਆਂ ਤੋੜ ਮੋੜ ਕੇ ਸਵੇਰ ਤਕ ਚੰਗੀ ਤਰ੍ਹਾਂ ਰਤੀ ਮਨਾਈ।੧੦।

ਅੰਤਲ

ਰਾਜੇ ਨੇ ਪ੍ਰਸੰਨ ਹੋ ਕੇ ਉਸ ਨਾਲ ਕਾਮ-ਕ੍ਰੀੜਾ ਕੀਤੀ ਅਤੇ ਕਾਮ ਨਾਲ ਆਤੁਰ ਹੋ ਕੇ ਇਸਤਰੀ ਵੀ ਲਿਪਟਦੀ ਰਹੀ। (ਰਾਜੇ ਨੇ) ਭਾਂਤ ਭਾਂਤ ਦੇ ਆਸਨ ਲਏ ਅਤੇ ਸੇਵਰ ਹੋਣ ਤਕ ਹਿਰਦੇ ਵਿਚ ਆਨੰਦ ਵਧਾ ਕੇ ਭੋਗ ਕੀਤਾ।੧੧।

ਚੌਪਈ

ਜਦ ਰਾਤ ਬੀਤ ਗਈ ਅਤੇ ਸਵੇਰਾ ਹੋ ਗਿਆ, (ਤਦ) ਰਾਜੇ ਨੇ ਦਾਸੀ ਨੂੰ ਵਿਦਾ ਕਰ ਦਿੱਤਾ। ਬਿਹਬਲ ਹੋਈ ਸਭ ਕੁਝ ਭੁਲ ਗਈ ਅਤੇ ਰਾਜੇ ਦਾ ਉਪਰ ਲੈਣ ਦਾ ਬਸਤ੍ਰ ਓੜ ਲਿਆ।੧੨।

ਦੋਹਰਾ

ਕ੍ਰਿਸ਼ਨ ਕਲਾ ਰਤੀ ਮੰਨਾ ਕੇ ਉਥੇ ਜਾ ਪਹੁੰਚੀ (ਜਿਥੇ ਰੁਕਮ ਕਲਾ ਸੀ)। ਉਸ ਨੂੰ ਕੋਲ ਬੁਲਾ ਕੇ ਰੁਕਮ ਕਲਾ ਪੁਛਣ ਲਗੀ।੧੩।

ਪ੍ਰਤਿ ਉਤਰ

ਸਵੈਯਾ

ਕਾਹੇ ਕੋ ਲੇਤ ਹੈ ਆਤੁਰ ਸ੍ਵਾਸ ਗਈ ਹੀ ਉਤਾਇਲ ਦੋਰੀ ਇਹਾਤੇ।
 ਕਾਹੇ ਕੋ ਕੇਸ ਖੁਲੇ ਲਟ ਛੂਟਿਯੋ ਪਾਇ ਪਰੀ ਤਵ ਨੇਹ ਕੇ ਨਾਤੇ।
 ਓਠਨ ਕੀ ਅਰੁਨਾਈ ਕਹਾ ਭਈ ਤੇਰੀ ਬਡਾਈ ਕਰੀ ਬਹੁ ਭਾਤੇ।
 ਕੋਨ ਕੋ ਅੰਬਰ ਓਵਿਯੋ ਅਲੀ ਪਰਤੀਤਿ ਕੋ ਲਾਈ ਹੋ ਲੇਹੁ ਉਹਾਤੇ। ੧੪।

ਦੋਹਰਾ

ਸੁਨਿ ਬਚ ਰਾਨੀ ਚੁਪ ਰਹੀ ਜਾ ਕੇ ਰੂਪ ਅਪਾਰ।
 ਛਲ ਕੇ ਛਿਦ੍ਰ ਨ ਕਿਛੁ ਲਖਿਯੋ ਇਮ ਛਲਗੀ ਬਰ ਨਾਰਿ। ੧੫। ੧।
*ਇਤ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਠਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੧੬੦। ੩੧੭੧। ਅਫਜ਼ੀ।*

ਦੋਹਰਾ

ਨਰਵਰ ਕੇ ਰਾਜਾ ਬਡੇ ਬੀਰ ਸੈਨ ਤਿਹ ਨਾਮ।
 ਦੇਸ ਦੇਸ ਕੇ ਏਸ ਜਿਹ ਜਪਤ ਆਠਹੂੰ ਜਾਮ। ੧।

ਚੌਪਈ

ਸ੍ਵਰਨਮਤੀ ਤਾ ਕੀ ਬਰ ਨਾਰੀ। ਜਨ ਸਮੁੰਦ੍ਰ ਮਥਿ ਸਾਤ ਨਿਕਾਰੀ।
 ਰੂਪ ਪ੍ਰਭਾ ਤਾ ਕੀ ਅਤਿ ਸੇ ਹੈ। ਜਾ ਸਮ ਰੂਪਵਤੀ ਨਹਿ ਕੇ ਹੈ। ੨।

ਸੁਨਿਯੋ ਜੋਤਕਿਨ ਗ੍ਰਹਨ ਲਗਾਯੋ। ਕੁਰੂਛੇਤ੍ਰ ਨਾਵਨ ਨ੍ਰਿਪ ਆਯੋ।
 ਰਾਨੀ ਸਕਲ ਸੰਗ ਕਰ ਲੀਨੀ। ਬਹੁ ਦਛਿਨਾ ਬਿਪ੍ਰਨ ਕਹ ਦੀਨੀ। ੩।

ਦੋਹਰਾ

ਸ੍ਵਰਨਮਤੀ ਗਰਭਿਤ ਹੁਤੀ ਸੋਊ ਸੰਗ ਕਰਿ ਲੀਨ।
 ਛੋਰਿ ਭੰਡਾਰ ਦਿਜਾਨ ਕੋ ਅਮਿਤ ਦਛਿਨਾ ਦੀਨ। ੪।
 ਨਵਕੋਟੀ ਮਰਵਾਰ ਕੋ ਸੂਰ ਸੈਨ ਥੋ ਨਾਥ।
 ਸੋਊ ਤਹਾ ਆਵਤ ਭਯੋ ਸਭ ਰਨਿਯਨ ਲੈ ਸਾਥ। ੫।

ਚੌਪਈ

ਬੀਰ ਕਲਾ ਤਾ ਕੀ ਬਰ ਨਾਰੀ। ਦੁਹੂੰ ਪਛ ਭੀਤਰ ਉਜਿਆਰੀ।
 ਤਾ ਕੀ ਪ੍ਰਭਾ ਜਾਤ ਨਹਿ ਕਹੀ। ਮਾਨਹੁ ਫੂਲਿ ਚੰਬੇਲੀ ਰਹੀ। ੬।

ਪ੍ਰਤਿ ਉੱਤਰ
ਸਵੈਯਾ

(ਰਾਣੀ ਨੇ ਕਿਹਾ-) ਤੂੰ ਔਖੇ ਔਖੇ ਸਾਹ ਕਿਉਂ ਲੈ ਰਹੀ ਹੈਂ। (ਦਾਸੀ ਨੇ ਕਿਹਾ-) (ਮੈਂ ਤੇਰੇ ਲਈ) ਇਥੋਂ ਕਾਹਲ ਨਾਲ ਦੌੜਦੀ ਗਈ ਸਾਂ। (ਰਾਣੀ ਨੇ ਕਿਹਾ-) ਤੇਰੇ ਵਾਲ ਕਿਉਂ ਖੁਲ੍ਹੇ ਹੋਏ ਹਨ ਅਤੇ ਜੁਲਫਾਂ ਲਟਕ ਰਹੀਆਂ ਹਨ। (ਦਾਸੀ ਨੇ ਕਿਹਾ-) ਮੈਂ ਤੇਰੇ ਲਈ (ਉਸ ਦੇ) ਪੈਰੀਂ ਪਈ ਸਾਂ। (ਰਾਣੀ ਨੇ ਕਿਹਾ-) ਤੇਰੇ ਹੋਠਾਂ ਦੀ ਲਾਲੀ ਕਿਥੇ ਗਈ ਹੈ। (ਦਾਸੀ ਨੇ ਕਿਹਾ-) ਤੇਰੀ ਬਹੁਤ ਤਰ੍ਹਾਂ ਨਾਲ ਵਡਿਆਈ ਕਰਨ ਕਰ ਕੇ (ਲਾਲੀ ਖਤਮ ਹੋ ਗਈ)। (ਰਾਣੀ ਨੇ ਕਿਹਾ-) ਹੇ ਸਖੀ! ਇਹ ਬਸਤ੍ਰ ਕਿਸ ਦਾ ਲਿਆ ਹੋਇਆ ਹੈ। (ਦਾਸੀ ਨੇ ਉੱਤਰ ਦਿੱਤਾ-) ਉਥੋਂ ਤੁਹਾਡੇ ਲਈ (ਪ੍ਰੇਮ ਵਿਚ) ਭਰੋਸੇ (ਦੀ ਨਿਸ਼ਾਨੀ) ਲਿਆਉਂਦੀ ਹੈ।੧੪।

ਦੋਹਰਾ

ਜਿਸ ਦਾ ਅਪਾਰ ਸੁੰਦਰ ਰੂਪ ਸੀ, ਉਹ ਰਾਣੀ ਉਸ ਦੇ ਬਚਨ ਸੁਣ ਕੇ ਚੁਪ ਹੋ ਗਈ।
(ਉਸ ਨੇ) ਛਲ ਦਾ ਭੇਦ ਨ ਪਾਇਆ। ਇਸ ਤਰ੍ਹਾਂ (ਉਹ ਇਸਤਰੀ) ਰਾਣੀ ਛਲੀ ਗਈ।੧੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੦। ੩੧੭੧। ਚਲਦਾ।

ਦੋਹਰਾ

ਨਰਵਰ ਦੇਸ਼ ਦਾ ਬੀਰ ਸੈਨ ਨਾਂ ਦਾ ਵੱਡਾ ਰਾਜਾ ਸੀ ਜਿਸ (ਦੇ ਨਾਮ) ਨੂੰ ਦੇਸ਼ ਦੇਸ਼ ਦੇ
ਰਾਜੇ ਅੱਠੇ ਪਹਿਰ ਜਪਦੇ ਰਹਿੰਦੇ ਸਨ।੧।

ਚੌਪਈ

ਉਸ ਦੀ ਸ੍ਰਾਨਮਤੀ ਨਾਂ ਦੀ ਸੁੰਦਰ ਰਾਣੀ ਸੀ। ਮਾਨੋ ਸਤ ਸਮੁੰਦਰ ਰਿੜਕ ਕੇ ਕਵੀ
ਗਈ ਹੋਵੇ। ਉਸ ਦਾ ਰੂਪ ਅਤਿ ਸੁੰਦਰ ਸ਼ੋਭਦਾ ਸੀ। ਉਸ ਵਰਗੀ ਕੋਈ ਹੋਰ ਸੁੰਦਰੀ ਨਹੀਂ
ਸੀ।੨।

ਜੋਤਸੀਆਂ ਕੋਲੋਂ ਸੁਣ ਕੇ ਕਿ ਗ੍ਰਹਿਣ ਲਗਾ ਹੈ, ਰਾਜਾ ਕੁਰੁਕੇਸ਼ਤ੍ਰ ਇਸ਼ਨਾਨ ਕਰਨ
ਲਈ ਆਇਆ। ਉਸ ਨੇ ਸਾਰੀਆਂ ਰਾਣੀਆਂ ਨੂੰ ਨਾਲ ਲੈ ਲਿਆ। ਬ੍ਰਾਹਮਣਾਂ ਨੂੰ ਬਹੁਤ
ਦੱਛਣਾ ਦਿੱਤੀ।੩।

ਦੋਹਰਾ

ਸ੍ਰਾਨਮਤੀ ਗਰਭਿਤ ਸੀ, ਉਸ ਨੂੰ ਵੀ ਨਾਲ ਲੈ ਲਿਆ। ਖਜ਼ਾਨੇ ਨੂੰ ਖੋਲ੍ਹ ਕੇ ਬ੍ਰਾਹਮਣਾਂ
ਨੂੰ ਬਹੁਤ ਦੱਛਣਾ ਦਿੱਤੀ।੪। ਨਵਕੋਟੀ ਮਾਰਵਾੜ ਦਾ ਸੂਰ ਸੈਨ ਨਾਂ ਦਾ ਰਾਜਾ ਸੀ। ਉਹ ਵੀ
ਸਾਰੀਆਂ ਰਾਣੀਆਂ ਸਹਿਤ ਉਥੇ ਆ ਗਿਆ।੫।

ਚੌਪਈ

ਬੀਰ ਕਲਾ ਉਸ ਦੀ ਸੁੰਦਰ ਰਾਣੀ ਸੀ। ਉਹ ਦੋਹਾਂ ਪੱਖਾਂ (ਸੌਹਰੇ ਅਤੇ ਪੇਕੇ) ਵਿਚ
ਬਹੁਤ ਪ੍ਰਭਾਵਸ਼ਾਲੀ ਸੀ। ਉਸ ਦੀ ਛਬੀ ਦਾ ਵਰਣਨ ਨਹੀਂ ਕੀਤਾ ਜਾ ਸਕਦਾ, ਮਾਨੋ ਚੰਬੇਲੀ
ਦਾ ਫੁਲ ਹੋਵੇ।੬।

ਰਾਜਾ ਦੋਊ ਅਨੰਦਿਤ ਭਏ। ਅੰਕ ਭੁਜਨ ਦੋਊ ਭੇਟਤ ਭਏ।
ਰਨਿਯਨ ਦੁਹੂ ਮਿਲਾਵੈ ਭਯੋ। ਚਿਤ ਕੋ ਸੋਕ ਬਿਦਾ ਕਰਿ ਦਯੋ। ੭।

ਅਤਿਲ

ਨਿਜ ਦੇਸਨ ਕੀ ਕਥਾ ਬਖਾਨਤ ਸਭ ਭਈ।
ਦੁਹੂ ਆਪੁ ਮੈ ਕੁਸਲ ਕਥਾ ਕੀ ਸੁਧਿ ਲਈ।
ਗਰਭ ਦੁਹੂਨ ਕੇ ਦੁਹੂਅਨ ਸੁਨੇ ਬਨਾਇ ਕੈ।
ਹੋ ਤਬ ਰਨਿਯਨ ਬਚ ਉਚਰੇ ਕਛੁ ਮੁਸਕਾਇ ਕੈ। ੮।

ਜੋ ਦੁਹੂਅਨ ਹਰਿ ਦੈਰੈ ਪ੍ਰਤੁਪਜਾਇ ਕੈ।
ਤਬ ਹਮ ਤੁਮ ਮਿਲਿ ਹੈ ਹਯਾ ਬਹੁਰੋ ਆਇ ਕੈ।
ਪੂਤ ਏਕ ਕੇ ਸੁਤਾ ਬਿਧਾਤਾ ਦੇਇ ਜੋ।
ਹੋ ਆਪਸ ਬੀਚ ਸਗਾਈ ਤਿਨ ਕੀ ਕਰੈ ਤੋ। ੯।

ਦੋਹਰਾ

ਯੋ ਕਹਿ ਕੈ ਤ੍ਰਿਯ ਗ੍ਰਿਹ ਗਈ ਚੈਕਨ ਬੀਤੇ ਜਾਮ।
ਸੁਤਾ ਏਕ ਕੇ ਗ੍ਰਿਹ ਭਈ ਪੂਤ ਏਕ ਕੇ ਧਾਮ। ੧੦।

ਚੌਪਈ

ਸੰਮਸ ਨਾਮ ਸੁਤਾ ਕੋ ਧਰਿਯੋ। ਢੋਲਾ ਨਾਮ ਪੂਤ ਉਚਰਿਯੋ।
ਖਾਰਿਨ ਬੀਚ ਡਾਰਿ ਦੋਊ ਬੁਯਾਹੇ। ਭਾਤਿ ਭਾਤਿ ਸੋ ਭਏ ਉਮਾਹੇ। ੧੧।

ਦੋਹਰਾ

ਕੁਰੁਛੇਤ੍ਰ ਕੇ ਨਾਨ ਕਰਿ ਤਹ ਤੇ ਕਿਯੋ ਪਯਾਨ।
ਅਪਨੇ ਅਪਨੇ ਦੇਸ ਕੇ ਰਾਜ ਕਰਤ ਭੇ ਆਨਿ। ੧੨।

ਚੌਪਈ

ਐਸੀ ਭਾਤਿਨ ਬਰਖ ਬਿਤਏ। ਬਾਲਕ ਹੁਤੇ ਤਰੁਨ ਦੋਊ ਭਏ।
ਜਬ ਅਪਨੋ ਤਿਨ ਰਾਜ ਸੰਭਾਰਿਯੋ। ਪੂਰਬ ਕਰਿਯੋ ਬਿਵਾਹ ਚਿਤਾਰਿਯੋ। ੧੩।
ਲਰਿਕਾਪਨੋ ਦੂਰਿ ਜਬ ਭਯੋ। ਠੌਰਹਿ ਠੌਰ ਔਰ ਹੂ ਗਯੋ।
ਬਾਲਾਈ ਕਿ ਤਗੀਰੀ ਆਈ। ਅੰਗ ਅੰਗ ਫਿਰੀ ਅਨੰਗ ਦੁਹਾਈ। ੧੪।

ਸਵੈਯਾ

ਏਕ ਦਿਨਾ ਮ੍ਰਿਗ ਮਾਰਿ ਕੈ ਢੋਲਨ ਯੋ ਅਪਨੇ ਮਨ ਬੀਚ ਬੀਚਾਰਿਯੋ।
ਬੈਸ ਬਿਤੀ ਬਸਿ ਬਾਮਨ ਕੇ ਅਬਿਬੇਕ ਬਿਬੇਕ ਕਛੁ ਨ ਬਿਚਾਰਿਯੋ।
ਬੁਯਾਹ ਕਿਯੋ ਲਰਿਕਾਪਨ ਮੈ ਹਮ ਜੋ ਤਿਹ ਕੋ ਕਬਹੂ ਨ ਸੰਭਾਰਿਯੋ।
ਆਵਤ ਭਯੋ ਨਿਜ ਧਾਮ ਨਹੀ ਤਿਹ ਮਾਰਗ ਹੀ ਸਸੁਰਾਰਿ ਸਿਧਾਰਿਯੋ। ੧੫।

ਦੋਵੇਂ ਰਾਜੇ (ਇਕ ਦੂਜੇ ਨੂੰ ਮਿਲ ਕਿ) ਆਨੰਦਿਤ ਹੋਏ ਅਤੇ (ਇਕ ਦੂਜੇ ਨੂੰ) ਜਫੀਆਂ ਭਰੀਆਂ। ਦੋਹਾਂ ਰਾਣੀਆਂ ਦਾ ਵੀ ਮੇਲ ਹੋਇਆ। (ਉਨ੍ਹਾਂ ਨੇ) ਚਿਤ ਦਾ ਦੁਖ ਦੂਰ ਕਰ ਦਿੱਤਾ।੭।

ਅਤਿਲ

(ਉਹ) ਆਪਣੇ ਆਪਣੇ ਦੇਸ ਦੀਆਂ ਸਭ ਗੱਲਾਂ ਕਰਨ ਲਗੀਆਂ ਅਤੇ ਦੋਹਾਂ ਨੇ ਇਕ ਦੂਜੀ ਦੀ ਸੁਖ ਸਾਂਦ ਪੁਛੀ। ਜਦੋਂ ਦੋਹਾਂ ਨੇ ਇਕ ਦੂਜੀ ਦੇ ਗਰਭਿਤ ਹੋਣ ਬਾਰੇ ਸੁਣਿਆ, ਤਾਂ ਰਾਣੀਆਂ ਨੇ ਹਸ ਕੇ ਕਿਹਾ।੮।

ਜੇ ਦੋਹਾਂ ਦੇ ਘਰ ਪ੍ਰਭੂ ਪੁੱਤਰ ਪੈਦਾ ਕਰਦਾ ਹੈ ਤਾਂ ਅਸੀਂ ਇਕ ਦੂਜੀ ਨੂੰ ਇਥੇ ਆ ਕੇ ਮਿਲਾਂਗੀਆਂ। ਜੇ ਵਿਧਾਤਾ ਇਕ ਨੂੰ ਪੁੱਤਰ ਅਤੇ ਇਕ ਨੂੰ ਧੀ ਦੇਵੇ ਤਾਂ ਆਪਸ ਵਿਚ ਉਨ੍ਹਾਂ ਦੀ ਮੰਗਣੀ ਕਰ ਦਿਆਂਗੀ।੯।

ਦੋਹਰਾ

ਇਸ ਤਰ੍ਹਾਂ ਦੀ ਗੱਲ ਕਰ ਕੇ ਦੋਵੇਂ ਇਸਤਰੀਆਂ ਆਪਣੇ ਆਪਣੇ ਘਰ ਚਲੀਆਂ ਗਈਆਂ। ਜਦ ਦੋ ਕੁ ਪਹਿਰ ਬੀਤੇ (ਤਾਂ) ਇਕ ਦੇ ਘਰ ਲੜਕਾ ਅਤੇ ਇਕ ਦੇ ਘਰ ਲੜਕੀ ਪੈਦਾ ਹੋਈ।੧੦।

ਚੌਪਈ

ਲੜਕੀ ਦਾ ਨਾਂ ਸ਼ਮਸ ਰਖਿਆ ਗਿਆ ਅਤੇ ਲੜਕੇ ਦਾ ਨਾਂ ਢੋਲਾ ਦਸਿਆ ਗਿਆ। ਦੋਹਾਂ ਨੂੰ ਖਾਰਿਆਂ ਵਿਚ ਪਾ ਕੇ ਵਿਆਹਿਆ ਗਿਆ। ਕਈ ਤਰ੍ਹਾਂ ਦੀਆਂ ਖੁਸ਼ੀਆਂ ਹੋਣ ਲਗੀਆਂ।੧੧।

ਦੋਹਰਾ

ਕੁਰੁਕਸ਼ੇਤ੍ਰ ਦਾ ਇਸ਼ਨਾਨ ਕਰ ਕੇ ਉਥੇ (ਦੋਵੇਂ ਪਰਿਵਾਰ) ਚਲ ਪਏ। ਆਪਣੇ ਆਪਣੇ ਦੇਸ ਵਿਚ ਆ ਕੇ ਰਾਜ ਕਰਨ ਲਗੇ।੧੨।

ਚੌਪਈ

ਇਸ ਤਰ੍ਹਾਂ ਕਈ ਵਰ੍ਹੇ ਬੀਤ ਗਏ। ਦੋਵੇਂ ਬਾਲਕ ਸਨ, (ਹੁਣ) ਜਵਾਨ ਹੋ ਗਏ। ਜਦ ਢੋਲੇ ਨੇ ਆਪਣਾ ਰਾਜ ਭਾਗ ਸੰਭਾਲ ਲਿਆ, (ਤਦ) ਪਹਿਲਾਂ ਕੀਤੇ ਵਿਆਹ ਨੂੰ ਯਾਦ ਕੀਤਾ।੧੩।

ਜਦ (ਉਸ ਦਾ) ਬਚਪਨਾ ਦੂਰ ਹੋਇਆ (ਤਾਂ ਉਸ ਦਾ ਸਰੂਪ) ਹੌਲੀ ਹੌਲੀ ਹੋਰ ਦਾ ਹੋਰ ਹੋ ਗਿਆ। ਬਾਲਪਨ ਵਿਚ ਤਬਦੀਲੀ ਆ ਗਈ ਅਤੇ ਅੰਗ ਅੰਗ ਵਿਚ ਕਾਮ ਦੇਵ ਦੀ ਦੁਹਾਈ ਫਿਰ ਗਈ।੧੪।

ਸਵੈਯਾ

ਇਕ ਦਿਨ ਹਿਰਨ (ਨੂੰ ਸ਼ਿਕਾਰ ਵਿਚ) ਮਾਰ ਕੇ ਢੋਲੇ ਨੇ ਆਪਣੇ ਮਨ ਵਿਚ ਇਸ ਤਰ੍ਹਾਂ ਵਿਚਾਰ ਕੀਤਾ ਕਿ (ਮੇਰੀ) ਉਮਰ ਇਸਤਰੀਆਂ ਦੇ ਵਸ ਵਿਚ ਹੀ ਬੀਤੀ ਜਾ ਰਹੀ ਹੈ, (ਕਦੇ) ਵਿਵੇਕ ਅਵਿਵੇਕ ਦਾ ਕੁਝ ਵਿਚਾਰ ਹੀ ਨਹੀਂ ਕੀਤਾ। ਜੇ ਮੈਂ ਬਚਪਨ ਵਿਚ ਵਿਆਹ ਕੀਤਾ ਸੀ, ਉਸ ਦੀ ਕਦੀ ਖ਼ਬਰ ਸਾਰ ਨਹੀਂ ਲਈ। ਉਹ ਘਰ ਨੂੰ ਆ ਰਿਹਾ ਸੀ (ਪਰ ਇਹ ਸੋਚ ਕੇ) ਨਹੀਂ ਆਇਆ ਅਤੇ ਰਸਤੇ ਵਿਚੋਂ ਹੀ ਸੌਹਰੇ ਘਰ ਨੂੰ ਚਲਾ ਗਿਆ।੧੫।

ਕੰਬਰ ਬਾਧਿ ਅਡੰਬਰ ਕੈ ਕਰਿ ਬੋਲਿ ਸੁ ਬੀਰ ਬਰਾਤ ਬਨਾਈ।
 ਭੂਖਨ ਚਾਰੁ ਦਿਪੈ ਸਭ ਅੰਗਨ ਆਨੰਦ ਆਜੁ ਹਿਯੋ ਨ ਸਮਾਈ।
 ਰੂਪ ਅਨੂਪ ਬਿਰਾਜਤ ਸੁੰਦਰ ਨੈਨਨ ਕੀ ਕਹਿ ਕ੍ਰਾਂਤਿ ਨ ਜਾਈ।
 ਚਾਰੁ ਛਕੇ ਛਬਿ ਹੋਰਿ ਚਰਾਚਰ ਦੇਵ ਅਦੇਵ ਰਹੈ ਉਰਝਾਈ। ੧੬।

ਚੌਪਈ

ਸੂਰ ਸੈਨ ਰਾਜੈ ਸੁਨਿ ਪਾਯੋ। ਬੇਟਾ ਬੀਰ ਸੈਨ ਕੋ ਆਯੋ।
 ਲੋਕ ਅਗਮਨੈ ਅਧਿਕ ਪਠਾਏ। ਆਦਰ ਸੋ ਗ੍ਰਿਹ ਮੈ ਤਿਹ ਲਯਾਏ। ੧੭।

ਤਬ ਰਾਨੀ ਸੰਮਸ ਸੁਨਿ ਪਾਯੋ। ਢੋਲਾ ਦੇਸ ਹਮਾਰੇ ਆਯੋ।
 ਫੂਲਤ ਅਧਿਕ ਹ੍ਰਿਦੈ ਮਹਿ ਭਈ। ਦੁਰਬਲ ਹੁਤੀ ਪੁਸਟ ਹ੍ਰੈ ਗਈ। ੧੮।

ਭੇਟਤ ਪੀਯ ਪਿਯਵਹਿ ਭਈ। ਚਿਤ ਮੈ ਅਤਿ ਪ੍ਰਫੁਲਤ ਹ੍ਰੈ ਗਈ।
 ਐਚਿ ਐਚਿ ਪਿਯ ਗਰੇ ਲਗਾਵੈ। ਛੈਲਹਿ ਛੈਲ ਨ ਛੋਰਿਯੋ ਜਾਵੈ। ੧੯।

ਦੋਹਰਾ

ਪਿਯ ਪਾਤਰ ਪਤਰੀ ਤ੍ਰਿਯਾ ਪਰਮ ਪ੍ਰੀਤਿ ਉਪਜਾਇ।
 ਗਹਿ ਗਹਿ ਪਰੈ ਪ੍ਰਜੰਕ ਪਰ ਪਲ ਪਲ ਬਲਿ ਬਲਿ ਜਾਇ। ੨੦।

ਚੌਪਈ

ਸੰਮਸ ਸੰਗ ਨ ਕਸਿ ਰਤਿ ਕਰੈ। ਚਿਤ ਮੈ ਇਹੈ ਬਿਚਾਰ ਬਿਚਰੈ।
 ਐਚਿ ਹਾਥ ਤਾ ਕੋ ਨ ਚਲਾਵੈ। ਜਿਨਿ ਕਟਿ ਟੂਟਿ ਪ੍ਰਿਯਾ ਕੀ ਜਾਵੈ। ੨੧।

ਦੋਹਰਾ

ਤਬ ਸੰਮਸ ਐਸੇ ਕਹਿਯੋ ਸੁਨਿਹੋ ਢੋਲਨ ਮੀਤ।
 ਰਤਿ ਕਸਿ ਕਸਿ ਮੇ ਸੋ ਕਰੋ ਹ੍ਰੈ ਕੈ ਹ੍ਰਿਦੈ ਨਿਚੀਤ। ੨੨।
 ਢੋਲਾ ਨਰਵਰ ਕੋਟ ਕੋ ਬਸੋ ਨੇਹ ਕੇ ਗਾਵ।
 ਤਾ ਤੇ ਸਭ ਤ੍ਰਿਯ ਪਿਯਨ ਕੋ ਢੋਲਾ ਉਚਰਤ ਨਾਵ। ੨੩।
 ਨਿਡਰ ਹੋਇ ਤੁਮ ਮੁਹਿ ਭਜੋ ਸੰਕਾ ਕਰੋ ਨ ਏਕ।
 ਜ੍ਯੋ ਰੇਸਮ ਟੂਟੇ ਨਹੀ ਕਸਿਸੈ ਕਰੋ ਅਨੇਕ। ੨੪।

ਕਮਰ ਕਸੇ ਕਰ ਕੇ ਅਤੇ ਸਜ ਸਜਾਵਟ ਕਰ ਕੇ ਸੂਰਮਿਆਂ ਨੂੰ ਬੁਲਾ ਕੇ ਬਰਾਤ ਤਿਆਰ ਕੀਤੀ। ਸੁੰਦਰ ਗਹਿਣੇ ਸਾਰਿਆਂ ਅੰਗਾਂ ਉਤੇ ਚਮਕ ਰਹੇ ਸਨ ਅਤੇ ਅਜ ਆਨੰਦ ਹਿਰਦੇ ਵਿਚ ਨਹੀਂ ਸਮਝਦਾ ਸੀ। (ਉਸ ਦਾ) ਰੂਪ ਬਹੁਤ ਹੀ ਸੁੰਦਰਤਾ ਨਾਲ ਫਬ ਰਿਹਾ ਸੀ ਅਤੇ ਨੈਣਾਂ ਦੀ ਸ਼ੋਭਾ ਦਾ ਵਰਣਨ ਨਹੀਂ ਕੀਤਾ ਜਾ ਸਕਦਾ ਸੀ। ਸਾਰੇ ਜੜ ਚੇਤਨ, ਦੇਵਤੇ-ਦੈਂਤ (ਉਸ ਦੀ) ਸੁੰਦਰਤਾ ਨੂੰ ਚੰਗੀ ਤਰ੍ਹਾਂ ਵੇਖ ਕੇ ਉਲਝ ਗਏ ਹਨ (ਅਰਥਾਤ ਮਸਤ ਹੋ ਗਏ ਹਨ)। ੧੬।

ਚੌਪਈ

(ਜਦ) ਸੂਰ ਸੈਨ ਰਾਜੇ ਨੇ ਸੁਣਿਆ ਕਿ ਬੀਰ ਸੈਨ ਰਾਜੇ ਦਾ ਪੁੱਤਰ ਆਇਆ ਹੈ, (ਤਦ) ਅਗਵਾਨੀ ਲਈ ਬਹੁਤ ਸਾਰੇ ਲੋਕ ਭੇਜੇ ਜੋ ਬੜੇ ਆਦਰ ਨਾਲ ਉਨ੍ਹਾਂ ਨੂੰ ਘਰ ਲੈ ਕੇ ਆ ਗਏ। ੧੭।

ਤਦ ਸ਼ਮਸ ਰਾਣੀ ਨੇ ਸੁਣ ਲਿਆ ਕਿ ਢੋਲਾ ਸਾਡੇ ਦੇਸ ਆਇਆ ਹੈ। (ਉਹ) ਮਨ ਵਿਚ ਬਹੁਤ ਖੁਸ਼ ਹੋਈ ਅਤੇ (ਪਤੀ ਵਿਯੋਗ ਵਿਚ) ਨਿਰਬਲ ਹੋਈ ਨੂੰ (ਢੋਲੇ ਦੇ ਆਣ ਨਾਲ) ਬਲ ਪ੍ਰਾਪਤ ਹੋ ਗਿਆ। ੧੮।

ਉਹ ਪਿਆਰੀ ਆਪਣੇ ਪ੍ਰੀਤਮ ਨੂੰ ਮਿਲੀ ਅਤੇ ਮਨ ਵਿਚ ਬਹੁਤ ਪ੍ਰਸੰਨ ਹੋ ਗਈ। (ਉਹ) ਖਿਚ ਖਿਚ ਕੇ ਪ੍ਰੀਤਮ ਨੂੰ ਗਲ ਨਾਲ ਲਾਉਂਦੀ ਸੀ ਅਤੇ ਉਸ ਮੁਟਿਆਰ ਤੋਂ ਬਾਂਕਾ (ਪਤੀ) ਛਡਿਆ ਨਹੀਂ ਜਾ ਰਿਹਾ ਸੀ। ੧੯।

ਦੋਹਰਾ

ਪ੍ਰੀਤਮ ਪਤਲਾ ਸੀ ਅਤੇ ਪ੍ਰੀਤਮਾ ਵੀ ਪਤਲੀ ਸੀ। ਬਹੁਤ ਅਧਿਕ ਪ੍ਰੀਤ ਪੈਦਾ ਕਰ ਕੇ (ਉਸ ਨੂੰ) ਪਕੜ ਪਕੜ ਕੇ ਪਲੰਘ ਉਤੇ ਪਸਰਦੀ ਅਤੇ ਪਲ ਪਲ ਉਸ ਤੋਂ ਵਾਰਨੇ ਜਾਂਦੀ। ੨੦।

ਚੌਪਈ

(ਉਹ) ਸ਼ਮਸ ਨਾਲ ਕਸਵੀਂ ਰਤੀ-ਕ੍ਰੀੜਾ ਨਹੀਂ ਕਰ ਰਿਹਾ ਸੀ। ਉਹ ਚਿਤ ਵਿਚ ਇਹੀ ਸੋਚਦਾ ਸੀ। (ਇਸ ਲਈ) ਖਿਚਵਾਂ ਹੱਥ ਨਹੀਂ ਚਲਾਂਦਾ ਸੀ ਮਤਾਂ ਪ੍ਰਿਯਾ ਦੀ (ਪਤਲੀ) ਕਮਰ ਟੁਟ ਜਾਵੇ। ੨੧।

ਦੋਹਰਾ

ਤਦ ਸ਼ਮਸ ਨੇ ਇਸ ਤਰ੍ਹਾਂ ਕਿਹਾ-- ਹੋ ਢੋਲਨ ਮਿਤਰ! ਸੁਣੋ। ਹਿਰਦੇ ਵਿਚ ਨਿਸਚਿੰਤ ਹੋ ਕੇ ਮੇਰੇ ਨਾਲ ਕਸ ਕਸ ਕੇ ਰਤੀ-ਕ੍ਰੀੜਾ ਕਰੋ। ੨੨। ਨਰਵਰ ਕੋਟ ਦਾ ਢੋਲਾ ਪ੍ਰੇਮ ਦੇ ਨਗਰ ਵਿਚ ਵਸ ਗਿਆ। ਇਸ ਲਈ ਸਾਰੀਆਂ ਇਸਤਰੀਆਂ (ਆਪਣੇ) ਪਿਆਰਿਆਂ ਲਈ ਢੋਲੇ ਦਾ ਹੀ ਨਾਂ ਉਚਾਰਨ ਲਗੀਆਂ। ੨੩।

(ਤਾਂ ਸ਼ਮਸ ਨੇ ਕਿਹਾ-- ਤੁਸੀਂ ਮੇਰੇ ਨਾਲ ਨਿਡਰ ਹੋ ਕੇ ਰਤੀ ਕਰੋ ਅਤੇ ਮਨ ਵਿਚ ਇਕ ਵੀ ਸੰਕਾ ਨ ਲਿਆਓ (ਕਿਉਂਕਿ) ਜਿਵੇਂ ਰੇਸ਼ਮ ਅਨੇਕ ਵਾਰ ਕਸਣ ਨਾਲ ਟੁਟਦਾ ਨਹੀਂ (ਉਸੇ ਤਰ੍ਹਾਂ ਮੇਰੇ ਸ਼ਰੀਰ ਉਤੇ ਵੀ ਕੋਈ ਅਸਰ ਨਹੀਂ ਪੈਂਦਾ)। ੨੪।

ਅਤਿਲ

ਸੁਨਤ ਪਿਯਰਵਾ ਬੈਨ ਤਾਹਿ ਭੋਗਤ ਭਯੋ।
 ਚੋਰਾਸੀ ਆਸਨ ਸੰਮਸ ਕੇ ਕਸਿ ਲਯੋ।
 ਚੁੰਬਨ ਲਏ ਅਨੇਕ ਅੰਗ ਲਪਟਾਇ ਕੈ।
 ਹੋ ਚਿਮਟਿ ਚਿਮਟਿ ਤਿਹ ਭਜਿਯੋ ਹਰਖ ਉਪਜਾਇ ਕੈ। ੨੫।

ਚਤੁਰੁ ਚਤੁਰਿਯਾ ਚਿਮਟਿ ਚਿਮਟਿ ਰਤਿ ਮਾਨਹੀ।
 ਬਿਹਸਿ ਬਿਹਸਿ ਬਹੁ ਭਾਤਿਨ ਬਚਨ ਬਖਾਨਹੀ।
 ਤ੍ਰਿਯਾ ਤਿਹਾਰੋ ਆਸਨ ਤਜਿਯੋ ਨ ਜਾਵਈ।
 ਹੋ ਕਹਿ ਕਹਿ ਐਸੀ ਭਾਤਿ ਗਲੇ ਲਪਟਾਵਈ। ੨੬।

ਭਾਤਿ ਭਾਤਿ ਅਬਲਾ ਕੇ ਆਸਨ ਲੇਤ ਭਯੋ।
 ਲਪਟਿ ਲਪਟਿ ਕਰਿ ਗਰੇ ਤਾਹਿ ਸੁਖ ਦੇਤ ਭਯੋ।
 ਚਿਮਟਿ ਚਿਮਟਿ ਰਤਿ ਕਰੈ ਦੇਉ ਮੁਸਕਾਇ ਕੈ।
 ਹੋ ਸਕਲ ਕੋਕ ਕੋ ਮਤ ਕੋ ਕਹੈ ਬਨਾਇ ਕੈ। ੨੭।

ਚੌਪਈ

ਲੈ ਮੁਕਲਾਵੇ ਅਤਿ ਸੁਖ ਪਾਯੋ। ਨਰਵਰ ਗੜ ਕੀ ਓਰ ਸਿਧਾਯੋ।
 ਬ੍ਰਯਾਹਿਤ ਦੂਤ ਤ੍ਰਿਯਾ ਕੋ ਧਾਯੋ। ਸਕਲ ਜਾਇ ਤਿਹ ਭੇਦ ਜਤਾਯੋ। ੨੮।

ਦੋਹਰਾ

ਤਬ ਬ੍ਰਯਾਹਿਤ ਅਗਲੀ ਤ੍ਰਿਯਾਹਿ ਭੇਦ ਸਕਲ ਸੁਨਿ ਪਾਇ।
 ਕੋਪਿ ਅਧਿਕ ਚਿਤ ਮੈ ਕੀਯੋ ਸੁਨਿ ਸੰਮਸ ਕੇ ਨਾਇ। ੨੯।
 ਸ੍ਰਰਨਮਤੀ ਬ੍ਰਯਾਹਿਤ ਅਗਲਿ ਚਿਤ ਅਤਿ ਕੋਪ ਬਢਾਇ।
 ਬੀਰ ਸੈਨ ਪਤਿ ਪਿਤੁ ਭਏ ਐਸ ਕਹਤ ਭੀ ਜਾਇ। ੩੦।
 ਕਹੋ ਬਚਨ ਚਿਤ ਦੈ ਸੁਨੋ ਬੈਨ ਏਸ ਕੇ ਏਸ।
 ਭਜਿ ਵੋਲਾ ਤੁਮ ਤੇ ਗਯੋ ਲੇਨ ਤਿਹਾਰੋ ਦੇਸ। ੩੧।

ਚੌਪਈ

ਜੋ ਤੂ ਜਿਯ ਤੇ ਤਾਹਿ ਨ ਮਰਿ ਹੈ। ਤੋ ਤੇਰੇ ਸੋਊ ਬਧ ਕਰਿ ਹੈ।
 ਕੈ ਰਾਜਾ ਜਿਯ ਤੇ ਤਿਹ ਮਾਰੋ। ਨਾਤਰ ਅਬ ਹੀ ਦੇਸ ਨਿਕਾਰੋ। ੩੨।
 ਜਬ ਇਹ ਭਾਤਿ ਰਾਵ ਸੁਨਿ ਪਾਈ। ਚਿਤ ਕੇ ਬਿਖੈ ਸਤਿ ਠਹਰਾਈ।
 ਜੋ ਤ੍ਰਿਯਾ ਲ੍ਯਾਵਨ ਕਾਜ ਸਿਧਾਵਤ। ਮੇਰੇ ਕਹੇ ਬਿਨਾ ਨਹਿ ਜਾਵਤ। ੩੩।
 ਪੁਤ੍ਰ ਬਧੂ ਮੁਹਿ ਸਾਧੁ ਉਚਾਰੋ। ਲਿਯੋ ਚਹਤ ਸੁਤ ਰਾਜ ਹਮਾਰੋ।
 ਯਾ ਕੋ ਕਹੋ ਨ ਮੁਖ ਦਿਖਰਾਵੈ। ਦ੍ਵਾਦਸ ਬਰਖ ਬਨਹਿ ਬਸਿ ਆਵੈ। ੩੪।

ਅਤਿਲ

ਪ੍ਰੀਤਮ ਨੇ ਇਹ ਗੱਲ ਸੁਣ ਕੇ ਉਸ ਨਾਲ ਭੋਗ ਕੀਤਾ ਅਤੇ ਸ਼ਮਸ ਦੇ ਕਸ ਕੇ ਚੌਰਾਸੀ ਆਸਣ ਲਏ। ਅੰਗਾਂ ਨਾਲ ਲਿਪਟ ਲਿਪਟ ਕੇ ਅਨੇਕ ਚੁੰਬਨ ਲਏ ਅਤੇ ਪ੍ਰਸੰਨਤਾ ਪੂਰਵਕ ਚਿਮਟ ਚਿਮਟ ਕੇ ਉਸ ਨਾਲ ਰਤੀ-ਕ੍ਰੀੜਾ ਕੀਤੀ।੨੫।

ਚਤੁਰ ਪੁਰਸ਼ ਅਤੇ ਚਤੁਰ ਇਸਤਰੀ ਚਿਮਟ ਚਿਮਟ ਕੇ ਰਤੀ ਮਨਾ ਰਹੇ ਸਨ। ਹਸ ਹਸ ਕੇ ਕਈ ਤਰ੍ਹਾਂ ਨਾਲ ਬਚਨ ਬਿਲਾਸ ਕਰਦੇ ਸਨ। (ਪ੍ਰੀਤਮ ਕਹਿਣ ਲਗਿਆ--) ਹੇ ਪ੍ਰਿਯਾ! ਤੇਰਾ ਆਸਣ ਛਡਿਆ ਨਹੀਂ ਜਾ ਸਕਦਾ ਅਤੇ ਇਸ ਤਰ੍ਹਾਂ ਕਹਿ ਕਹਿ ਕੇ ਗਲੇ ਨਾਲ ਲਿਪਟ ਰਿਹਾ ਸੀ।੨੬।

ਉਹ ਭਾਂਤ ਭਾਂਤ ਨਾਲ ਇਸਤਰੀ ਨਾਲ ਆਸਣਾਂ ਦੀ ਵਰਤੋਂ ਕਰਨ ਲਗਾ ਅਤੇ ਉਸ ਦੇ ਗਲੇ ਨਾਲ ਲਿਪਟ ਲਿਪਟ ਕੇ ਸੁਖ ਦੇਣ ਲਗਾ। ਦੋਵੇਂ ਹਸ ਹਸ ਕੇ ਅਤੇ ਚਿਮਟ ਚਿਮਟ ਕੇ ਰਤੀ ਕਰਦੇ ਸਨ ਅਤੇ ਕੋਕ ਸ਼ਾਸਤ੍ਰ ਦੀਆਂ ਸਾਰੀਆਂ ਗੱਲਾਂ ਨੂੰ ਪੂਰੀ ਤਰ੍ਹਾਂ ਮਾਣ ਰਹੇ ਸਨ।੨੭।

ਚੌਪਈ

ਉਹ ਮੁਕਲਾਵਾ ਲੈ ਕੇ ਅਤੇ ਬਹੁਤ ਆਨੰਦਿਤ ਹੋ ਕੇ ਨਰਵਰ ਗੜ੍ਹ ਵਲ ਚਲ ਪਿਆ। (ਤਦ) ਦੂਜੀ ਵਿਆਹੀ ਹੋਈ ਇਸਤਰੀ ਦਾ ਦੂਤ ਭਜਿਆ ਅਤੇ ਉਸ ਨੇ ਸਾਰਾ ਭੇਦ ਜਾ ਕੇ (ਉਸ ਨੂੰ) ਦਸ ਦਿੱਤਾ।੨੮।

ਦੋਹਰਾ

ਜਦ ਅਗਲੀ ਵਿਆਹੀ ਹੋਈ ਇਸਤਰੀ ਨੇ ਸਾਰਾ ਭੇਦ ਜਾਣ ਲਿਆ। ਸ਼ਮਸ ਦਾ ਨਾਂ ਸੁਣ ਕੇ ਚਿਤ ਵਿਚ ਬਹੁਤ ਕ੍ਰੋਧ ਕੀਤਾ।੨੯। ਪਹਿਲਾਂ ਵਿਆਹੀ ਹੋਈ ਸ੍ਰਰਨਮਤੀ ਨੇ ਮਨ ਵਿਚ ਬਹੁਤ ਗੁੱਸਾ ਕੀਤਾ ਅਤੇ ਪਤੀ ਦੇ ਪਿਤਾ ਬੀਰ ਸੈਨ ਨੂੰ ਇਸ ਤਰ੍ਹਾਂ ਜਾ ਕੇ ਕਿਹਾ।੩੦। ਹੇ ਰਾਜਿਆਂ ਦੇ ਰਾਜੇ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਹਾਡਾ ਦੇਸ ਹਥਿਆਣ ਲਈ ਢੋਲਾ ਤੁਹਾਡੇ ਕੋਲੋਂ ਭਜ ਗਿਆ ਹੈ।੩੧।

ਚੌਪਈ

ਜੇ ਤੁਸੀਂ ਉਸ ਨੂੰ ਜਾਨੋ ਨਹੀਂ ਮਾਰੋਗੇ ਤਾਂ ਉਹ ਤੁਹਾਨੂੰ ਮਾਰ ਦੇਵੇਗਾ। ਹੇ ਰਾਜਨ! ਜਾਂ ਤਾਂ ਉਸ ਨੂੰ ਜਾਨ ਤੋਂ ਮਾਰ ਦਿਓ, ਨਹੀਂ ਤਾਂ ਹੁਣੇ ਦੇਸ-ਨਿਕਾਲਾ ਦੇ ਦਿਓ।੩੨।

ਜਦ ਰਾਜੇ ਨੇ ਇਸ ਤਰ੍ਹਾਂ (ਦੀ ਗੱਲ) ਸੁਣੀ ਤਾਂ ਚਿਤ ਵਿਚ ਸਚ ਕਰ ਕੇ ਮਨ ਲਈ। (ਸੋਚਣ ਲਗਾ ਕਿ) ਜੇ ਉਹ ਇਸਤਰੀ ਨੂੰ ਲੈਣ ਲਈ ਗਿਆ ਹੁੰਦਾ ਤਾਂ ਮੇਰੇ ਕਹੇ ਬਿਨਾ ਨ ਜਾਂਦਾ।੩੩।

ਮੈਨੂੰ ਨੂੰਹ ਨੇ ਸਚ ਦਸਿਆ ਹੈ। ਮੇਰਾ ਪੁੱਤਰ ਮੇਰਾ ਰਾਜ ਲੈਣਾ ਚਾਹੁੰਦਾ ਹੈ। (ਉਸ ਨੇ ਹੁਕਮ ਦੇ ਦਿੱਤਾ ਕਿ) ਉਸ ਨੂੰ ਕਹੋ ਕਿ ਮੈਨੂੰ ਮੂੰਹ ਨ ਵਿਖਾਵੇ ਅਤੇ ਬਾਰ੍ਹਾਂ ਸਾਲ ਬਨ ਵਿਚ ਕਟ ਕੇ ਆਵੇ।੩੪।

ਦੋਹਰਾ

ਪਲਟਿ ਖਰਾਵਨ ਕੋ ਧਰਿਯੋ ਪਠੈ ਮਨੁਛ ਇਕ ਦੀਨ।
 ਮੋਹਿ ਮਿਲੇ ਬਿਨੁ ਬਨ ਬਸੈ ਰਾਵ ਬਚਨ ਇਹ ਕੀਨ। ੩੫।
 ਸੁਨਤ ਭ੍ਰਿਤ ਨ੍ਰਿਪ ਕੇ ਬਚਨ ਤਾਹਿ ਕਹਿਯੋ ਸਮਝਾਇ।
 ਦੇਸ ਨਿਕਾਰੋ ਤੁਹਿ ਦਿਯੋ ਮਿਲਹੁ ਨ ਮੋ ਕੇ ਆਇ। ੩੬।
 ਤਬ ਢੋਲਨ ਅਤਿ ਦੁਖਿਤ ਹੂ ਐਸੇ ਕਹਿਯੋ ਪੁਕਾਰਿ।
 ਜੀਵਹਿਗੇ ਤੋ ਮਿਲਹਿਗੇ ਨਰਵਰ ਕੋਟ ਜੁਹਾਰ। ੩੭।
 ਤਬ ਸੁੰਦਰਿ ਸੰਗਿ ਉਠਿ ਚਲੀ ਸੁਨਿ ਕਰਿ ਐਸੇ ਬੈਨ।
 ਹਿਯੋ ਫਟਤ ਅੰਤਰ ਘਟਤ ਬਾਰਿ ਚੁਆਵਤ ਨੈਨ। ੩੮।

ਅਤਿਲ

ਸੁਨਿ ਢੋਲਨ ਏ ਬੈਨ ਨਰਵਰਹਿ ਤਜਿ ਗਯੋ।
 ਦ੍ਰਾਦਸ ਬਰਖ ਪ੍ਰਮਾਨ ਬਸਤ ਬਨ ਮੈ ਭਯੋ।
 ਬਨ ਉਪਬਨ ਮੈ ਭ੍ਰਮਤ ਫਲਨ ਕੇ ਖਾਇ ਕੈ।
 ਹੋ ਤ੍ਰਿਯਾ ਸਹਿਤ ਤਹ ਬਸ੍ਯੋ ਮ੍ਰਿਗਨ ਕਹ ਘਾਇ ਕੈ। ੩੯।

ਬਰਖ ਤ੍ਰਿਦਸਏ ਬੀਰ ਸੈਨ ਤਨ ਤਜਿ ਦਯੋ।
 ਮ੍ਰਿਤੁਲੋਕ ਕਹ ਛੋਰਿ ਸ੍ਰਗਬਾਸੀ ਭਯੋ।
 ਤਬ ਢੋਲਨ ਫਿਰਿ ਆਨਿ ਰਾਜ ਅਪਨੋ ਲਿਯੋ।
 ਹੋ ਰਾਨੀ ਸੰਮਸ ਸਾਬ ਬਰਖ ਬਹੁ ਸੁਖ ਕਿਯੋ। ੪੦। ੧।

ਇਤ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਸਠਵੇ ਚਰਿਤ੍ਰ
 ਸਮਾਪਤਮ ਸਤੁ ਸੁਭਮ ਸਤੁ। ੧੬੧। ੩੨੧੧। ਅਫਜ਼ੂ।

ਦੋਹਰਾ

ਦੇਸ ਤਪੀਸਾ ਕੇ ਰਹੈ ਆਠ ਚੋਰਟੀ ਨਾਰਿ।
 ਰੈਨਿ ਦਿਵਸ ਚੋਰੀ ਕਰੈ ਸਕੈ ਨ ਕਊ ਬਿਚਾਰਿ। ੧।
 ਚਿਤ੍ਰਮਤੀ ਤਸਕਰ ਕੁਅਰਿ ਦੂ ਤਿਨ ਕੀ ਸਿਰਦਾਰ।
 ਮਾਰਗ ਮੈ ਇਸਬਿਤ ਰਹੈ ਘਾਵਹਿ ਲੋਗ ਹਜਾਰ। ੨।
 ਨਾਰਾਇਨ ਦਾਮੋਦ੍ਰ ਭਨਿ ਬਿੰਦ੍ਰਾਬਨਹਿ ਉਚਾਰਿ।
 ਸੁਨਿ ਸਾਰਤ ਐਸੇ ਤ੍ਰਿਯਾ ਸਭ ਹੀ ਜਾਹਿ ਬਿਚਾਰਿ। ੩।
 ਨਾਰਾਇਨ ਨਰ ਆਇਯੋ ਦਾਮੋਦਰ ਦਾਮੰਗ।
 ਬਿੰਦ੍ਰਾਬਨ ਲੈ ਜਾਇ ਬਨ ਮਾਰਹੁ ਯਾਹਿ ਨਿਸੰਗ। ੪।

ਚੌਪਈ

ਜਬ ਅਬਲਾ ਐਸੇ ਸੁਨਿ ਪਾਵੈ। ਤਾ ਨਰ ਕੋ ਬਨ ਮੈ ਲੈ ਜਾਵੈ।
 ਫਾਸੀ ਡਾਰਿ ਪ੍ਰਬਮ ਤਿਹ ਘਾਵੈ। ਤਾ ਪਾਛੇ ਤਿਹ ਦਰਬੁ ਚੁਰਾਵੈ। ੫।

ਦੋਹਰਾ

(ਉਸ ਨੇ) ਖੜਾਵਾਂ ਨੂੰ ਪੁਠਾ ਕਰ ਦਿੱਤਾ ਅਤੇ ਇਕ ਵਿਅਕਤੀ ਨੂੰ ਭੇਜਿਆ। ਰਾਜੇ ਨੇ ਇਸ ਤਰ੍ਹਾਂ ਬਚਨ ਕੀਤਾ ਕਿ ਮੈਨੂੰ! ਮਿਲੇ ਬਿਨਾ ਬਨ ਵਿਚ ਚਲਾ ਜਾਏ।੩੫। ਰਾਜੇ ਦੇ ਬੋਲ ਸੁਣ ਕੇ ਨੌਕਰ ਨੇ ਜਾ ਕੇ ਸਮਝਾਇਆ ਕਿ (ਰਾਜੇ ਨੇ) ਤੈਨੂੰ ਦੇਸ-ਨਿਕਾਲਾ ਦਿੱਤਾ ਹੈ (ਅਤੇ ਕਹਿੰਦਾ ਹੈ ਕਿ) ਮੈਨੂੰ ਆ ਕੇ ਨ ਮਿਲੇ।੩੬।

ਤਦ ਢੋਲਨ ਨੇ ਬਹੁਤ ਦੁਖੀ ਹੋ ਕੇ ਇਸ ਤਰ੍ਹਾਂ ਪੁਕਾਰ ਕੇ ਕਿਹਾ-- ਹੇ ਨਰਵਰਕੋਟ! ਤੈਨੂੰ ਨਮਸਕਾਰ ਹੈ, ਜੇ ਜੀਉਂਦੇ ਰਹੇ ਤਾਂ (ਫਿਰ) ਮਿਲਾਂਗੇ।੩੭। ਤਦ ਸੁੰਦਰੀ ਵੀ ਇਸ ਤਰ੍ਹਾਂ ਦੀ ਗੱਲ ਸੁਣ ਕੇ ਨਾਲ ਚਲ ਪਈ। ਉਸ ਦਾ ਹਿਰਦਾ ਫਟ ਰਿਹਾ ਸੀ, ਦਿਲ ਡੋਬੇ ਖਾ ਰਿਹਾ ਸੀ ਅਤੇ ਅੱਖਾਂ ਹੰਝੂ ਵਹਾ ਰਹੀਆਂ ਸਨ।੩੮।

ਅਤਿਲ

ਢੋਲਨ ਨੇ (ਪਿਤਾ ਦੇ) ਇਹ ਬਚਨ ਸੁਣ ਕੇ ਨਰਵਰਕੋਟ ਨੂੰ ਛੱਡ ਦਿੱਤਾ ਅਤੇ ਬਾਰਾਂ ਸਾਲ ਤਕ ਜੰਗਲ ਵਿਚ ਰਿਹਾ। ਉਹ ਫਲਾਂ ਨੂੰ ਖਾਉਂਦਾ ਹੋਇਆ ਬਨਾਂ ਉਪਬਨਾਂ ਵਿਚ ਫਿਰਦਾ ਰਿਹਾ। ਹਿਰਨਾਂ ਦਾ ਸ਼ਿਕਾਰ ਕਰਦਾ ਹੋਇਆ ਇਸਤਰੀ ਸਹਿਤ ਉਥੇ ਵਸਦਾ ਰਿਹਾ।੩੯।

ਤੇਰ੍ਹਵੇਂ ਵਰ੍ਹੇ ਬੀਰ ਸੈਨ ਨੇ ਸ਼ਰੀਰ ਛੱਡ ਦਿੱਤਾ ਅਤੇ (ਇਸ) ਮ੍ਰਿਤ ਲੋਕ ਨੂੰ ਤਿਆਗ ਕੇ ਸਵਰਗ-ਵਾਸੀ ਹੋ ਗਿਆ। ਤਦ ਢੋਲਨ ਨੇ ਆ ਕੇ ਆਪਣਾ ਰਾਜ ਹਾਸਲ ਕਰ ਲਿਆ ਅਤੇ ਰਾਣੀ ਸ਼ਮਸ ਨਾਲ ਬਹੁਤ ਵਰ੍ਹਿਆਂ ਤਕ ਸੁਖ ਮਾਣਿਆ।੪੦।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੁਹੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੧। ੩੨੧੧। ਚਲਦਾ।

ਦੋਹਰਾ

ਤਪੀਸਾ ਦੇਸ ਵਿਚ ਅੱਠ ਚੌਰ ਇਸਤਰੀਆਂ (ਚੌਰਟੀਆਂ) ਰਹਿੰਦੀਆਂ ਸਨ। (ਉਹ) ਰਾਤ ਦਿਨ ਚੌਰੀ ਕਰਦੀਆਂ ਸਨ, ਪਰ ਕੋਈ ਵੀ (ਉਨ੍ਹ੍ਹਾਂ ਨੂੰ) ਸਮਝ ਨਹੀਂ ਸਕਦਾ ਸੀ।੧। ਚਿਤ੍ਰਮਤੀ ਅਤੇ ਤਸਕਰ ਕੁਆਰਿ ਦੇਵੇਂ ਉਨ੍ਹਾਂ ਚੌਰਟੀਆਂ ਦੀਆਂ ਸਿਰਦਾਰ ਸਨ। (ਉਹ) ਮਾਰਗ ਵਿਚ ਬੈਠੀਆਂ ਰਹਿੰਦੀਆਂ ਸਨ ਅਤੇ ਹਜ਼ਾਰਾਂ ਲੋਕਾਂ ਨੂੰ ਲੁਟਦੀਆਂ ਸਨ।੨।

ਨਾਰਾਇਨ ਅਤੇ ਦਾਮੋਦਰ (ਸ਼ਬਦ) ਕਹਿ ਕੇ (ਫਿਰ) ਬਿੰਦ੍ਰਾਬਨ (ਸ਼ਬਦ) ਉਚਾਰਦੀਆਂ ਸਨ। ਇਸ ਤਰ੍ਹਾਂ ਸੰਕੇਤ ('ਸਾਰਤ') ਸੁਣਾ ਕੇ ਸਭ ਹੀ ਸਮਝ ਜਾਂਦੀਆਂ ਸਨ।੩। 'ਨਾਰਾਇਨ' (ਤੋਂ ਉਨ੍ਹਾਂ ਦਾ ਭਾਵ ਸੀ) 'ਨਰ ਆਇਆ ਹੈ', 'ਦਾਮੋਦਰ' (ਤੋਂ ਸੰਕੇਤ ਸੀ ਕਿ ਇਸ ਦੇ) ਅੰਗ (ਲਕ) ਨਾਲ ਦਾਮ (ਧਨ) ਹੈ। 'ਬਿੰਦ੍ਰਾਬਨ' (ਤੋਂ ਭਾਵ ਸੀ ਕਿ ਇਸ ਨੂੰ) ਬਨ ਵਿਚ ਲੈ ਜਾ ਕੇ ਨਿਸੰਗ ਮਾਰ ਦਿਓ।੪।

ਚੌਪਈ

ਜਦ (ਬਾਕੀ) ਇਸਤਰੀਆਂ ਇਸ ਤਰ੍ਹਾਂ ਸੁਣ ਲੈਂਦੀਆਂ ਤਾਂ ਉਸ ਆਦਮੀ ਨੂੰ ਬਨ ਵਿਚ ਲੈ ਜਾਂਦੀਆਂ। ਪਹਿਲਾਂ ਫਾਹੀ ਪਾ ਕੇ ਉਸ ਨੂੰ ਮਾਰ ਦਿੰਦੀਆਂ, ਫਿਰ ਪਿਛੋਂ ਉਸ ਦਾ ਧਨ ਚੁਰਾ ਲੈਂਦੀਆਂ।੫।

ਆਵਤ ਏਕ ਨਾਰ ਤਹ ਭਈ। ਫਾਸੀ ਡਾਰਿ ਤਿਸੁ ਕੋ ਲਈ।
ਤਬ ਅਬਲਾ ਤਿਨ ਬਚਨ ਉਚਾਰੇ। ਸੁ ਮੈ ਕਹਤ ਹੋ ਤੀਰ ਤਿਹਾਰੇ। ੬।

ਅਤਿਲ

ਕਹਿ ਨਿਮਿਤਿ ਮੁਹਿ ਮਾਰੇ ਅਤਿ ਧਨ ਦੇਤ ਹੋ।
ਤੁਮਰੋ ਕਛੂ ਨ ਦਰਬੁ ਚੁਰਾਏ ਲੇਤ ਹੋ।
ਸਰਖਤ ਅਬ ਹੀ ਹਮ ਤੇ ਲੇਹੁ ਲਿਖਾਇ ਕੈ।
ਹੋ ਸਦਨ ਸਹਿਤ ਸਭ ਲੇਹੁ ਖਜਾਨੇ ਜਾਇ ਕੈ। ੭।
ਜੋ ਤੁਮ ਫਾਸੀ ਡਾਰਿ ਅਬੈ ਮੁਹਿ ਘਾਇ ਹੋ।
ਜੋ ਧਨ ਹਮਰੇ ਪਾਸ ਵਹੈ ਤੁਮ ਪਾਇ ਹੋ।
ਸਰਖਤ ਕ੍ਰਯੋ ਨ ਲਿਖਾਇ ਮੰਗਾਇਨ ਲੀਜਿਯੈ।
ਹੋ ਧਾਮ ਸਹਿਤ ਸਭ ਜਾਇ ਖਜਾਨੇ ਲੀਜਿਯੈ। ੮।

ਦੋਹਰਾ

ਚਿੰਤ ਕਰੀ ਇਸਤ੍ਰਿਨ ਜੁ ਹਮ ਲੈਹੈ ਇਹ ਧਨ ਘਾਇ।
ਹੁਯਾ ਕੋ ਦਰਬੁ ਕਰ ਆਇ ਹੈ ਹੁਆ ਕੋ ਲਯੋ ਨ ਜਾਇ। ੯।
ਤਾ ਤੇ ਅਬੈ ਮੰਗਾਇ ਕੈ ਸਰਖਤ ਲੇਹੁ ਲਿਖਾਇ।
ਧਾਮ ਸਹਿਤ ਯਾ ਕੋ ਦਰਬ ਲੇਹਿ ਸਹਿਰ ਮੈ ਜਾਇ। ੧੦।

ਅਤਿਲ

ਸਰਖਤ ਲਿਯੋ ਲਿਖਾਇ ਸੁ ਤੁਰਤੁ ਮੰਗਾਇ ਕੈ।
ਇਹੈ ਤ੍ਰਿਯਾ ਤਿਨ ਤਾ ਮੈ ਲਿਖਿਯੋ ਰਿਸਾਇ ਕੈ।
ਮੋਹਿ ਏਕਲੇ ਜਾਨਿ ਫਾਸ ਗਰ ਡਾਰਿ ਕਰਿ।
ਹੋ ਸਰਖਤ ਲਿਯੋ ਲਿਖਾਇ ਬਸਤੁ ਧਨ ਮੋਹਿ ਹਰਿ। ੧੧।

ਚੌਪਈ

ਤਾ ਕੋ ਛੋਰਿ ਫਾਸ ਤੇ ਦਿਯੋ। ਆਪੁ ਨਗਰ ਕੋ ਮਾਰਗ ਲਿਯੋ।
ਜਬ ਸਰਖਤ ਕਾਜਿਯਹਿ ਨਿਹਾਰਿਯੋ। ਤਿਨ ਕੋ ਚੋਕ ਚਾਂਦਨੀ ਮਾਰਿਯੋ। ੧੨।

ਦੋਹਰਾ

ਤੁੰਦ ਕਲਾ ਤਬ ਬਨ ਬਿਖੈ ਐਸੇ ਚਤਿਰ ਬਨਾਇ।
ਪ੍ਰਾਨ ਰਾਖਿ ਧਨ ਰਾਖਿਯੋ ਉਨ ਇਸਤ੍ਰਿਨਿ ਕੋ ਘਾਇ। ੧੩। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬੨। ੩੨੨੪। ਅਫਸ੍ਰੀ।

ਦੋਹਰਾ

ਗੁਰਿਏਰ ਗੜ ਮੇ ਰਹੈ ਭਦ੍ਰ ਸੈਨ ਨ੍ਰਿਪ ਨਾਮ।
ਜਾ ਕੋ ਜੀਵ ਜਗਤੁ ਕੇ ਜਪਤ ਆਠਹੂ ਜਾਮ। ੧।

ਉਥੇ ਇਕ ਇਸਤਰੀ ਆਈ। ਉਸ ਦੇ ਗਲੇ ਵਿਚ (ਉਨ੍ਹਾਂ ਨੇ) ਫਾਹੀ ਪਾ ਦਿੱਤੀ। ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਬਚਨ ਕਿਹਾ। (ਹੇ ਰਾਜਨ!) ਉਹ (ਬਚਨ) ਮੈਂ ਤੁਹਾਡੇ ਕੋਲ ਕਹਿੰਦੀ ਹਾਂ।੬।

ਅਤਿਲ

(ਤੁਸੀਂ) ਮੈਨੂੰ ਕਿਸ ਲਈ ਮਾਰਦੀਆਂ ਹੋ? (ਮੈਂ ਤੁਹਾਨੂੰ) ਬਹੁਤ ਧਨ ਦਿੰਦੀ ਹਾਂ। ਮੈਂ ਤੁਹਾਡਾ ਕੋਈ ਧਨ ਨਹੀਂ ਚੁਰਾਇਆ ਹੈ। ਮੇਰੇ ਕੋਲੋਂ ਹੁਣ ਹੀ ਸੰਨਦ ('ਸਰਖਤ') ਲਿਖਵਾ ਲਵੋ ਅਤੇ (ਮੇਰੇ) ਘਰ ਸਮੇਤ ਸਭ ਕੁਝ ਖਜ਼ਾਨੇ ਵਿਚੋਂ ਜਾ ਕੇ ਲੈ ਲਵੋ।੭।

ਜੇ ਤੁਸੀਂ ਮੈਨੂੰ ਫਾਹੀ ਦੇ ਕੇ ਹੁਣ ਮਾਰ ਦਿਓਗੀਆਂ, ਤਾਂ ਤੁਸੀਂ ਉਹੀ ਧਨ ਪ੍ਰਾਪਤ ਕਰ ਸਕੋਗੀਆਂ ਜੋ ਮੇਰੇ ਪਾਸ ਹੈ। 'ਸੰਨਦ' ਕਿਉਂ ਨ ਲਿਖਵਾ ਕੇ (ਸਾਰਾ ਧਨ) ਮੰਗਵਾ ਲਵੋ ਅਤੇ ਸਦਨ ਸਮੇਤ ਸਭ ਕੁਝ ਖਜ਼ਾਨੇ ਵਿਚੋਂ ਜਾ ਕੇ ਲੈ ਲਵੋ।੮।

ਦੋਹਰਾ

(ਉਨ੍ਹਾਂ) ਚੋਰਟੀਆਂ ਨੇ ਵਿਚਾਰ ਕੀਤਾ ਕਿ ਇਸ ਨੂੰ ਮਾਰ ਕੇ ਅਸੀਂ ਜੋ ਧਨ ਲਵਾਂਗੀਆਂ (ਉਹ) ਤਾਂ ਇਥੋਂ ਦਾ ਧਨ ਹੀ ਹੱਥ ਲਗੇਗਾ, ਉਥੋਂ ਦਾ (ਭਾਵ ਇਸ ਦੇ ਘਰ ਦਾ) ਧਨ ਨਹੀਂ ਲਿਆ ਜਾ ਸਕੇਗਾ।੯। ਇਸ ਲਈ ਹੁਣ (ਕਾਗਜ਼) ਮੰਗਵਾ ਕੇ ਇਸ ਤੋਂ ਸੰਨਦ ਲਿਖਵਾ ਲਈ ਜਾਏ ਅਤੇ ਘਰ ਸਮੇਤ ਇਸ ਦਾ ਸਾਰਾ ਧਨ ਸ਼ਹਿਰ ਵਿਚ ਜਾ ਕੇ ਪ੍ਰਾਪਤ ਕਰ ਲਿਆ ਜਾਏ।੧੦।

ਅਤਿਲ

(ਉਨ੍ਹਾਂ ਨੇ ਕਾਗਜ਼) ਮੰਗਵਾ ਕੇ ਸੰਨਦ ਲਿਖਵਾ ਲਈ। ਉਸ ਇਸਤਰੀ ਨੇ ਵੀ ਰੋਹ ਵਿਚ ਆ ਕੇ ਉਸ ਵਿਚ ਲਿਖ ਦਿੱਤਾ। (ਉਸ ਨੇ ਲਿਖ ਦਿੱਤਾ ਕਿ) ਮੈਨੂੰ ਇਕੱਲਾ ਜਾਣ ਕੇ ਫਾਹੀ ਪਾ ਲਈ ਹੈ ਅਤੇ ਸਾਰੇ ਬਸਤੂ ਅਤੇ ਧਨ ਖੋਹ ਕੇ ਸੰਨਦ ਲਿਖਵਾ ਲਈ ਹੈ।੧੧।

ਚੌਪਈ

ਉਸ ਨੂੰ ਫਾਹੀ ਤੋਂ ਮੁਕਤ ਕਰ ਦਿੱਤਾ। ਆਪ ਨਗਰ ਦਾ ਰਾਹ ਫੜਿਆ। ਜਦ ਕਾਜ਼ੀ ਨੇ ਸੰਨਦ ਵੇਖੀ, ਤਾਂ ਉਨ੍ਹਾਂ ਨੂੰ ਚਾਂਦਨੀ ਚੌਕ ਵਿਚ ਮਾਰ ਦਿੱਤਾ।੧੨।

ਦੋਹਰਾ

ਤਦ ਤੁੰਦ ਕਲਾ ਨੇ ਬਨ ਵਿਚ ਇਸ ਪ੍ਰਕਾਰ ਦਾ ਚਰਿਤ੍ਰ ਖੋਡਿਆ। (ਉਸ ਨੇ) ਪ੍ਰਾਣ ਬਚਾ ਕੇ ਧਨ ਵੀ ਸੁਰਖਿਅਤ ਕਰ ਲਿਆ ਅਤੇ ਉਨ੍ਹਾਂ ਚੋਰਟੀਆਂ ਨੂੰ ਮਰਵਾ ਦਿੱਤਾ।੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੧੬੨। ੩੨੨੪। ਚਲਦਾ।

ਦੋਹਰਾ

ਗਵਾਲੀਅਰ ਕਿਲੇ ਵਿਚ ਭਟੂ ਸੈਨ ਨਾਂ ਦਾ ਰਾਜਾ ਰਹਿੰਦਾ ਸੀ। ਜਿਸ ਦੇ (ਨਾਮ ਨੂੰ) ਜਗਤ ਦੇ ਸਾਰੇ ਜੀਵ ਅੱਠੇ ਪਹਿਰ ਜਪਦੇ ਸਨ।੧।

ਚੌਪਈ

ਬਿਜੈ ਕੁਅਰਿ ਤਾ ਕੀ ਬਰਨਾਰੀ। ਨਿਜੁ ਹਾਥਨ ਬਿਧਿ ਜਨੁਕ ਸਵਾਰੀ।
ਅਪ੍ਰਮਾਨ ਤਿਹ ਪ੍ਰਭਾ ਬਿਰਾਜੈ। ਜਾ ਕੋ ਨਿਰਖਿ ਚੰਦ੍ਰਮਾ ਲਾਜੈ। ੨।

ਦੋਹਰਾ

ਭਦ੍ਰ ਸੈਨ ਨ੍ਰਿਪ ਏਕ ਦਿਨ ਖੇਲਨ ਚੜ੍ਹਯੋ ਸਿਕਾਰ।
ਜਾਨ ਬੈਰਿਯਨ ਘਾਤ ਤਿਹ ਤਾ ਕੋ ਦਿਯੋ ਸੰਘਾਰ। ੩।

ਚੌਪਈ

ਚਲੀ ਖਬਰਿ ਰਾਨੀ ਪਹਿ ਆਈ। ਰਾਜਾ ਹਨੇ ਬੈਰਿਯਨ ਜਾਈ।
ਤਬ ਰਾਨੀ ਮਨ ਮੰਤ੍ਰ ਬਿਚਾਰਿਯੋ। ਸੁ ਮੈ ਚੌਪਈ ਮੇ ਕਹਿ ਡਾਰਿਯੋ। ੪।

ਸੁਤ ਬਾਲਕ ਹਮਰੋ ਬਿਧਿ ਕੀਨੋ। ਨਾਥ ਮਾਰਗ ਸੁਰ ਪੁਰ ਕੋ ਲੀਨੋ।
ਤਾ ਤੇ ਇਹੈ ਚਰਿਤ੍ਰ ਬਿਚਾਰੋ। ਛਲ ਕਰਿ ਤਿਨ ਬੈਰਿਨ ਕੋ ਮਾਰੋ। ੫।

ਲਿਖ ਪੜ੍ਹੀ ਤਿਨ ਤੀਰ ਪਠਾਈ। ਨ੍ਰਿਪ ਜੋ ਕਰੀ ਤੈਸਿਯੈ ਪਾਈ।
ਸੂਰਜ ਕਲਾ ਦੁਹਿਤਾ ਕੋ ਲੀਜੈ। ਹਮ ਸਭ ਕੀ ਪ੍ਰਤਿਪਾਰਾ ਕੀਜੈ। ੬।

ਪੜ੍ਹੀ ਬਾਚਿ ਫੂਲਿ ਜੜ ਗਏ। ਜੋਰਿ ਬਰਾਤਹਿ ਆਵਤ ਭਏ।
ਜਬ ਹੀ ਭਦ੍ਰ ਸੈਨ ਪੁਰ ਆਏ। ਤਬ ਰਾਨੀ ਯੋ ਬਚਨ ਸੁਨਾਏ। ੭।

ਏਕ ਏਕ ਸਾਊ ਹ੍ਯਾ ਆਵਹਿ। ਹਮ ਤੇ ਪਾਵ ਪੁਜਾਵਤ ਜਾਵਹਿ।
ਤਾ ਪਾਛੇ ਆਪੁਨ ਨ੍ਰਿਪ ਆਵੈ। ਸੂਰਜ ਕਲਾ ਕੋ ਲੈ ਘਰ ਜਾਵੈ। ੮।

ਹਮਰੇ ਧਾਮ ਰੀਤਿ ਇਹ ਪਰੀ। ਤਾ ਤੇ ਜਾਤ ਦੂਰਿ ਨਹਿ ਕਰੀ।
ਏਕ ਏਕ ਜੋਧਾ ਪ੍ਰਥਮਾਵਹਿ। ਤਾ ਪਾਛੇ ਰਾਜਾ ਕੋ ਲ੍ਯਾਵਹਿ। ੯।

ਏਕ ਏਕ ਸਾਊ ਤਹ ਆਯੋ। ਡਾਰਿ ਡਾਰਿ ਫਾਸੀ ਤ੍ਰਿਯ ਘਾਯੋ।
ਏਕ ਸੰਘਾਰਿ ਡਾਰਿ ਕਰਿ ਦੀਜੈ। ਦੂਸਰ ਕੋ ਯੋ ਹੀ ਬਧ ਕੀਜੈ। ੧੦।

ਸਭ ਸੂਰਨ ਕੋ ਪ੍ਰਥਮ ਸੰਘਾਰਿਯੋ। ਮਾਰਿ ਭੋਹਰਨ ਭੀਤਰਿ ਡਾਰਿਯੋ।
ਤਾ ਪਾਛੇ ਨ੍ਰਿਪ ਬੋਲ ਪਠਾਯੋ। ਰਾਨੀ ਡਾਰਿ ਫਾਸ ਗਰ ਘਾਯੋ। ੧੧।

ਦੋਹਰਾ

ਸਭ ਸੂਰਾ ਪ੍ਰਥਮੇ ਹਨੇ ਬਹੁਰਿ ਨ੍ਰਿਪਤਿ ਕੋ ਕੂਟਿ।
ਜੋ ਲਸਕਰ ਬਾਕੀ ਬਚਿਯੋ ਸੋ ਸਭ ਲੀਨੋ ਲੂਟਿ। ੧੨।
ਸਭ ਬੈਰਿਨ ਕੋ ਘਾਇ ਕੈ ਸੁਤ ਕੋ ਰਾਜ ਬੈਠਾਇ।
ਪੁਨਿ ਪਤਿ ਕੇ ਫੈਟਾ ਭਏ ਜਰੀ ਮ੍ਰਿਦੰਗ ਬਜਾਇ। ੧੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤ੍ਰਿਸ਼ਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬੩। ੩੨੩੭। ਅਫਸ੍ਰੀ।

ਚੌਪਈ

ਉਸ ਦੀ ਬਿਜੈ ਕੁਅਰਿ ਨਾਂ ਦੀ ਸੁੰਦਰ ਇਸਤਰੀ ਸੀ। ਮਾਨੋ ਵਿਧਾਤਾ ਨੇ ਆਪਣੇ ਹੱਥਾਂ ਨਾਲ ਬਣਾਈ ਹੋਵੇ। ਉਸ ਦਾ ਬਹੁਤ ਸੁੰਦਰ ਸਰੂਪ ਸੀ ਜਿਸ ਨੂੰ ਵੇਖ ਕੇ ਚੰਦ੍ਰਮਾ ਵੀ ਲਜਾਉਂਦਾ ਸੀ।੨।

ਦੋਹਰਾ

ਭਦ੍ਰ ਸੈਨ ਰਾਜਾ ਇਕ ਦਿਨ ਸ਼ਿਕਾਰ ਖੇਡਣ ਚੜ੍ਹਿਆ। ਵੈਰੀਆਂ ਨੇ ਘਾਤ ਲਗਾ ਕੇ ਉਸ ਨੂੰ ਮਾਰ ਦਿੱਤਾ।੩।

ਚੌਪਈ

ਇਹ ਖ਼ਬਰ ਰਾਣੀ ਤਕ ਪਹੁੰਚੀ ਕਿ ਵੈਰੀਆਂ ਨੇ ਜਾ ਕੇ ਰਾਜੇ ਨੂੰ ਮਾਰ ਦਿੱਤਾ ਹੈ। ਤਦ ਰਾਣੀ ਨੇ ਮਨ ਵਿਚ ਵਿਚਾਰ ਕੀਤਾ। (ਕਵੀ ਕਹਿੰਦਾ ਹੈ) ਉਹ ਮੈਂ ਚੌਪਈ ਵਿਚ ਕਹਿ ਦਿੱਤਾ ਹੈ।੪।

ਮੇਰਾ ਪੁੱਤਰ ਤਾਂ ਪਰਮਾਤਮਾ ਨੇ (ਅਜੇ) ਛੋਟਾ ਹੀ ਕੀਤਾ ਹੈ (ਭਾਵੇਂ ਰਖਿਆ ਹੈ) ਅਤੇ ਪਤੀ ਨੇ ਸਵਰਗ ਦਾ ਮਾਰਗ ਲੈ ਲਿਆ ਹੈ। ਇਸ ਲਈ ਕੋਈ ਅਜਿਹਾ ਚਰਿਤ੍ਰ ਵਿਚਾਰਨਾ ਚਾਹੀਦਾ ਹੈ। ਛਲ ਨਾਲ ਉਸ ਵੈਰੀ ਨੂੰ ਮਾਰ ਦੇਣਾ ਚਾਹੀਦਾ ਹੈ।੫।

ਉਸ ਨੇ ਚਿੱਠੀ ਲਿਖ ਕੇ ਵੈਰੀ ਰਾਜੇ ਕੋਲ ਭੇਜੀ। (ਅਤੇ ਲਿਖਿਆ ਕਿ) ਰਾਜੇ ਨੇ ਜੋ ਕੀਤਾ ਹੈ, ਉਹੀ ਪਾਇਆ ਹੈ। (ਹੁਣ ਕ੍ਰਿਪਾ ਕਰ ਕੇ ਮੇਰੀ) ਪੁੱਤਰੀ ਸੂਰਜ ਕਲਾ ਨੂੰ ਲੈ ਲਵੋ ਅਤੇ ਅਸਾਂ ਸਾਰਿਆਂ ਦੀ ਪ੍ਰਤਿਪਾਲਨਾ ਕਰੋ।੬।

ਚਿੱਠੀ ਪੜ੍ਹ ਕੇ (ਸਾਰੇ) ਮੂਰਖ ਫੁਲ ਗਏ ਅਤੇ ਬਰਾਤ ਜੋੜ ਕੇ ਆ ਗਏ। ਜਦ ਉਹ ਭਦ੍ਰ ਸੈਨ ਦੇ ਨਗਰ ਵਿਚ ਆਏ, ਤਦ ਰਾਣੀ ਨੇ ਇਸ ਤਰ੍ਹਾਂ ਕਿਹਾ--।੭।

ਇਕ ਇਕ ਸਾਊ ਇਥੇ ਆਵੇ ਅਤੇ ਮੇਰੇ ਕੋਲੋਂ (ਆਪਣੇ) ਪੈਰ ਪੁਜਵਾਉਂਦਾ ਜਾਏ। ਉਨ੍ਹਾਂ ਤੋਂ ਬਾਦ ਰਾਜਾ ਆਪ ਆਵੇ ਅਤੇ ਸੂਰਜ ਕਲਾ ਨੂੰ ਲੈ ਕੇ ਘਰ ਜਾਵੇ।੮।

ਸਾਡੇ ਘਰ ਦੀ ਇਹ ਰੀਤ ਹੈ ਜਿਸ ਕਰ ਕੇ (ਇਸ ਨੂੰ) ਦੂਰ ਨਹੀਂ ਕੀਤਾ ਜਾ ਸਕਦਾ। ਪਹਿਲਾਂ ਇਕ ਇਕ ਯੋਧਾ ਆਵੇ ਅਤੇ ਉਸ ਤੋਂ ਬਾਦ ਰਾਜੇ ਨੂੰ ਲੈ ਕੇ ਆਉਣਾ।੯।

ਇਕ ਇਕ ਕਰ ਕੇ ਸਾਊ ਉਥੇ ਆਇਆ। ਉਨ੍ਹਾਂ ਨੂੰ ਫਾਹੀ ਪਾ ਪਾ ਕੇ ਇਸਤਰੀ ਨੇ ਮਾਰ ਦਿੱਤਾ। ਇਕ ਨੂੰ ਮਾਰ ਕੇ ਸੁਟ ਦਿੰਦੀ (ਅਤੇ ਫਿਰ) ਦੂਜੇ ਦਾ ਵੀ ਇਸੇ ਤਰ੍ਹਾਂ ਬਧ ਕਰ ਦਿੰਦੀ।੧੦।

ਸਭ ਸੂਰਮਿਆਂ ਨੂੰ ਪਹਿਲਾਂ ਮਾਰ ਦਿੱਤਾ ਅਤੇ ਮਾਰ ਕੇ ਭੋਰਿਆਂ ਵਿਚ ਸੁਟ ਦਿੱਤਾ। ਉਨ੍ਹਾਂ ਤੋਂ ਬਾਦ ਰਾਜੇ ਨੂੰ ਬੁਲਾਇਆ। ਰਾਣੀ ਨੇ ਉਸ ਦੇ ਗਲੇ ਵਿਚ ਫਾਹੀ ਪਾ ਕੇ ਮਾਰ ਦਿੱਤਾ।੧੧।

ਦੋਹਰਾ

ਪਹਿਲਾਂ ਸਾਰੇ ਸੂਰਮੇ ਮਾਰ ਦਿੱਤੇ ਅਤੇ ਫਿਰ ਰਾਜੇ ਨੂੰ ਕੁਟ ਸੁਟਿਆ। ਜੋ ਲਸ਼ਕਰ ਬਾਕੀ ਬਚਿਆ ਸੀ ਉਸ ਸਾਰੇ ਨੂੰ ਲੁਟ ਲਿਆ। ੧੨। ਸਭ ਵੈਰੀਆਂ ਨੂੰ ਮਾਰ ਕੇ ਪੁੱਤਰ ਨੂੰ ਗੱਦੀ ਉਤੇ ਬਿਠਾਇਆ। ਫਿਰ ਢੋਲ ਵਜਾ ਕੇ ਪਤੀ ਦੇ ਫੈਂਟੇ (ਸਿਰ ਲਪੇਟਣ ਦੇ ਬਸਤ੍ਰ) ਨਾਲ ਸੜ ਮੋਈ। ੧੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੩। ੩੨੩੭। ਚਲਦਾ।

ਚੌਪਈ

ਉਦੈ ਪੁਰੀ ਖੁਰਰਮ ਕੀ ਨਾਰੀ। ਹਜਰਤਿ ਕੋ ਪ੍ਰਾਨ ਤੇ ਪ੍ਰਯਾਰੀ।
ਮੁਖ ਸੂਖਤ ਜੀ ਜੀ ਤਿਹ ਕਰਤੇ। ਅਨਤ ਨ ਲਖੇ ਤਵਨ ਕੇ ਡਰਤੇ। ੧।

ਬੇਗਮ ਬਾਗ ਏਕ ਦਿਨ ਚਲੀ। ਸੋਰਹ ਸਤ ਲੀਨੋ ਸੰਗ ਅਲੀ।
ਸੁੰਦਰ ਨਰ ਇਕ ਪੇਖਤ ਭਈ। ਤ੍ਰਿਯ ਕੋ ਭੂਲਿ ਸਕਲ ਸੁਧਿ ਗਈ। ੨।

ਦੋਹਰਾ

ਜੋਬਨ ਕੁਅਰਿ ਸਖੀ ਹੁਤੀ ਲੀਨੀ ਨਿਕਟ ਬੁਲਾਇ।
ਉਦੈ ਪੁਰੀ ਤਾ ਸੋ ਸਕਲ ਭੇਦ ਕਹਿਯੋ ਸਮਝਾਇ। ੩।

ਸਵੈਯਾ

ਕਾਨਿ ਕਰੋ ਨਹਿ ਸਾਹਿਜਾਨ ਕੀ ਧਾਮ ਜਿਤੋ ਧਨ ਹੈ ਸੁ ਲੁਟਾਊ।
ਅੰਬਰ ਫਾਰਿ ਦਿਗੰਬਰ ਹੈ ਕਰਿ ਚੰਦਨਤਾਰਿ ਬਿਭੂਤਿ ਚੜਾਊ।
ਕਾ ਸੋ ਕਹੋ ਨਹਿ ਤੂ ਹਮਰੋ ਕੋਊ ਜੀ ਕੀ ਬ੍ਰਿਥਾ ਕਹਿ ਤਾਹਿ ਸੁਨਾਊ।
ਪੰਖ ਦਏ ਬਿਧਿ ਤੂ ਲਖਿ ਮੇ ਕਹ ਪ੍ਰੀਤਮ ਕੋ ਉਡਿ ਕੈ ਮਿਲਿ ਆਊ। ੪।

ਪ੍ਰੀਤਿ ਕਰੀ ਤਿਹ ਸੋ ਕਿਹ ਕਾਜ ਸੁ ਮੀਤ ਕੇ ਕਾਜ ਜੁ ਮੀਤ ਨ ਆਵੈ।
ਪੀਰ ਕਹੈ ਅਪਨੇ ਚਿਤ ਮੈ ਉਹਿ ਪੀਰ ਕੋ ਪੀਰ ਕੇ ਨੀਰ ਬੁਝਾਵੈ।
ਹੋ ਅਟਕੀ ਮਨ ਭਾਵਨ ਸੋ ਮੁਹਿ ਕੈਸਿਯੈ ਬਾਤ ਕੋਊ ਕਹਿ ਜਾਵੈ।
ਹੋ ਹੋਊ ਦਾਸਨ ਦਾਸਿ ਸਖੀ ਮੁਹਿ ਜੋ ਕੋਊ ਪ੍ਰੀਤਮ ਆਨਿ ਮਿਲਾਵੈ। ੫।

ਜੋ ਸਖੀ ਕਾਜ ਕਰੈ ਹਮਰੋ ਤਿਹ ਭੂਖਨ ਕੀ ਕਛੁ ਭੂਖ ਨ ਹੈ ਹੈ।
ਬਸਤ੍ਰ ਅਪਾਰ ਭਰੇ ਘਰ ਬਾਰ ਸੁ ਏਕਹਿ ਬਾਰ ਹਜਾਰਨ ਲੈਹੈ।
ਮੇਰੀ ਦਸਾ ਅਵਲੋਕਿ ਕੈ ਸੁੰਦਰਿ ਜਾਨਤ ਹੀ ਹਿਯੋ ਮੈ ਪਛੁਤੈਹੈ।
ਕੀਜੈ ਉਪਾਇ ਦੀਜੈ ਬਿਖੁ ਆਇ ਕਿ ਮੀਤ ਮਿਲਾਇ ਕਿ ਮੋਹੁ ਨ ਪੈਹੈ। ੬।

ਐਸੇ ਉਦੈ ਪੁਰੀ ਕੇ ਮੁਖ ਤੇ ਬਚ ਜੋਬਨ ਕੁਅਰਿ ਜਬੈ ਸੁਨਿ ਪਾਯੋ।
ਤਾਹਿ ਪਛਾਨ ਭਲੀ ਬਿਧਿ ਸੋ ਮਨ ਬੀਚ ਬਿਚਾਰ ਇਹੈ ਨਹਰਾਯੋ।
ਦੇਗ ਮੈ ਡਾਰਿ ਚਲੀ ਤਿਤ ਕੋ ਬਗਵਾਨਨ ਭਾਖਿ ਪਕ੍ਰਾਨ ਲਖਾਯੋ।
ਸਾਇਤ ਏਕ ਬਿਹਾਨੀ ਨ ਬਾਗ ਮੈ ਆਨਿ ਪਿਆਰੀ ਕੋ ਮੀਤ ਮਿਲਾਯੋ। ੭।

ਦੋਹਰਾ

ਉਦੈ ਪੁਰੀ ਪਿਯ ਪਾਇ ਤਿਹ ਚਰਨ ਰਹੀ ਲਪਟਾਇ।
ਤਾ ਕੋ ਜੋ ਦਾਰਿਦ ਹੁਤੇ ਛਿਨ ਮੈ ਦਯੋ ਮਿਟਾਇ। ੮।

ਚੌਪਈ

ਉਦੈ ਪੁਰੀ (ਨਾਲ ਸੰਬੰਧ ਰਖਣ ਵਾਲੀ) ਖੁੱਰਮ (ਸ਼ਾਹਜਹਾਨ) ਦੀ ਇਸਤਰੀ ਬਾਦਸ਼ਾਹ ਨੂੰ ਪ੍ਰਾਣਾਂ ਤੋਂ ਵੀ ਪਿਆਰੀ ਸੀ। ਉਸ ਨੂੰ ਜੀ ਜੀ ਕਰਦਿਆਂ ਉਸ ਦਾ ਮੂੰਹ ਸੁਕਦਾ ਸੀ ਅਤੇ ਉਸ ਤੋਂ ਡਰਦਿਆਂ ਹੋਰ ਕਿਸੇ ਵਲ ਵੇਖਦਾ ਵੀ ਨਹੀਂ ਸੀ।੧।

ਇਕ ਦਿਨ ਸੋਲ੍ਹਾਂ ਸੌ ਸਹੇਲੀਆਂ ਨੂੰ ਨਾਲ ਲੈ ਕੇ ਬੋਗਮ ਬਾਗ ਵਲ ਗਈ। (ਉਥੇ) ਉਸ ਨੇ ਇਕ ਸੁੰਦਰ ਆਦਮੀ ਨੂੰ ਵੇਖਿਆ (ਤਾਂ ਉਸ) ਇਸਤਰੀ ਨੂੰ ਸਾਰੀ ਸੁੱਧ ਬੁੱਧ ਭੁਲ ਗਈ।੨।

ਦੌਹਰਾ

(ਬੋਗਮ ਦੀ ਇਕ) ਜੋਬਨ ਕੁਆਰਿ ਨਾਂ ਦੀ ਸਖੀ ਸੀ, ਉਸ ਨੂੰ ਕੋਲ ਬੁਲਾ ਲਿਆ। ਉਸ ਨੂੰ ਉਦੈ ਪੁਰੀ (ਬੋਗਮ) ਨੇ ਸਾਰੀ ਗੱਲ ਸਮਝਾ ਦਿੱਤੀ।੩।

ਸਵੈਯਾ

(ਤੂੰ) ਸ਼ਾਹਜਹਾਨ ਦੀ ਬਿਲਕੁਲ ਪਰਵਾਹ ਨ ਕਰੀਂ, (ਮੇਰੇ ਪਾਸ) ਜਿਤਨਾ ਧਨ ਹੈ, ਲੁਟਾ ਦਿਆਂਗੀ। ਬਸਤ੍ਰ ਫਾੜ ਕੇ ਅਤੇ ਨਿਰਬਸਤ੍ਰ ਹੋ ਕੇ ਚੰਦਨ (ਦੇ ਲੇਪ ਨੂੰ) ਉਤਾਰ ਕੇ ਬਿਭੂਤ ਮਲ ਲਵਾਂਗੀ। ਕਿਸ ਨਾਲ ਗੱਲ ਕਰਾਂ, ਤੇਰੇ ਬਿਨਾ ਮੇਰਾ ਕੋਈ ਨਹੀਂ ਹੈ ਜਿਸ ਨੂੰ ਮਨ ਦੀ ਪੀੜ ਸੁਣਾ ਸਕਾਂ। ਜੇ ਰੱਬ ਨੇ ਮੈਨੂੰ ਖੰਭ ਲਗਾਏ ਹੁੰਦੇ, ਤਾਂ ਤੇਰੇ ਵੇਖਦਿਆਂ ਪ੍ਰੀਤਮ ਨੂੰ ਉਡ ਕੇ ਮਿਲ ਆਉਂਦੀ।੪।

ਉਸ ਨਾਲ ਕੀਤੀ ਪ੍ਰੀਤ ਕਿਸ ਕੰਮ ਦੀ, ਜੇ ਮਿਤਰ ਦੇ ਕੰਮ ਮਿਤਰ ਨ ਆਵੇ। ਆਪਣੇ ਚਿਤ ਦੀ ਪੀੜ ਉਸ ਨਾਲ ਸਾਂਝੀ ਕਰੇ, ਉਸ ਪੀੜ ਨੂੰ (ਮਿਤਰ ਆਪਣੀ) ਪੀੜ ਸਮਝ ਕੇ (ਅੱਖਾਂ ਦੇ) ਜਲ ਨਾਲ ਬੁਝਾ ਦੇਵੇ। ਮੈਂ ਤਾਂ ਆਪਣੇ ਮਨ ਭਾਉਂਦੇ ਪ੍ਰੀਤਮ ਨਾਲ ਅਟਕ ਗਈ ਹਾਂ, ਮੈਨੂੰ ਕੋਈ ਭਾਵੇਂ ਕੁਝ ਗੱਲ ਕਹਿ ਜਾਵੇ। ਹੇ ਸਖੀ! ਮੈਂ ਉਸ ਦੇ ਦਾਸਾਂ ਦੀ ਦਾਸੀ ਹੋਵਾਂਗੀ ਜੇ ਕੋਈ ਮੈਨੂੰ ਪ੍ਰੀਤਮ ਆਣ ਕੇ ਮਿਲਾ ਦੇਵੇ।੫।

ਹੇ ਸਖੀ! ਜੇ ਤੂੰ ਮੇਰਾ ਕੰਮ ਕਰ ਦੇਵੇਂ ਤਾਂ ਤੈਨੂੰ ਗਹਿਣਿਆਂ ਦੀ ਭੁਖ ਨਹੀਂ ਰਹੇਗੀ। ਘਰ ਵਿਚ ਅਪਾਰ ਬਸਤ੍ਰ ਭਰੇ ਹੋਏ ਹਨ, (ਭਾਵੇਂ) ਇਕੋ ਵਾਰ ਹਜ਼ਾਰਾਂ ਲੱ ਲਈਂ। ਹੇ ਸੁੰਦਰੀ! ਮੇਰੀ ਹਾਲਤ ਵੇਖ ਕੇ ਉਹ ਹਿਰਦੇ ਵਿਚ ਪਛਤਾਵੇਗਾ। ਕੋਈ ਉਪਾ ਕਰ ਕੇ ਮੈਨੂੰ ਮਿਤਰ ਮਿਲਾ ਦੇ, ਜਾਂ ਆ ਕੇ ਵਿਸ਼ ਦੇ ਦੇ, (ਪ੍ਰੀਤਮ ਤੋਂ ਬਿਨਾ ਮੈਨੂੰ) ਨਹੀਂ ਪਾ ਸਕੇਂਗੀ (ਅਰਥਾਤ ਮਰ ਜਾਵਾਂਗੀ)।੬।

ਇਸ ਤਰ੍ਹਾਂ ਦੇ ਬਚਨ ਉਦੈ ਪੁਰੀ ਬੋਗਮ ਦੇ ਮੂੰਹ ਤੋਂ ਜਦੋਂ ਜੋਬਨ ਕੁਆਰਿ ਨੇ ਸੁਣੇ ਤਾਂ ਸਾਰੀ ਸਥਿਤੀ ਨੂੰ ਚੰਗੀ ਤਰ੍ਹਾਂ ਸਮਝ ਕੇ ਮਨ ਵਿਚ ਇਹ ਵਿਚਾਰ ਕੀਤਾ। ਉਸ ਨੂੰ ਦੇਗ ਵਿਚ ਪਾ ਕੇ ਉਸ ਪਾਸੇ ਵਲ ਚਲ ਪਈ ਅਤੇ ਮਾਲੀਆਂ ਨੂੰ (ਉਸ ਵਿਚ) ਪਕਵਾਨ ਪਿਆ ਹੋਇਆ ਦਸਿਆ। ਇਕ ਘੜੀ ('ਸਾਇਤ') ਵੀ ਨ ਬੀਤੀ ਕਿ ਪਿਆਰੀ ਨੂੰ ਬਾਗ ਵਿਚ ਯਾਰ ਮਿਲਾ ਦਿੱਤਾ।੭।

ਦੌਹਰਾ

ਉਦੈ ਪੁਰੀ ਬੋਗਮ ਪ੍ਰੀਤਮ ਨੂੰ ਪ੍ਰਾਪਤ ਕਰ ਕੇ ਉਸ ਦੇ ਚਰਨਾਂ ਨਾਲ ਲਿਪਟ ਗਈ। ਉਸ (ਸਹੇਲੀ) ਦਾ ਜੋ ਦਰਿਦ੍ਰ (ਗਰੀਬੀ) ਸੀ, ਛਿਣ ਭਰ ਵਿਚ ਮਿਟਾ ਦਿੱਤਾ।੮।

ਅਤਿਲ

ਗਹਿ ਗਹਿ ਤਾ ਕੋ ਬਾਲ ਗਰੇ ਚਿਮਟਤ ਭਈ।
 ਲਪਟਿ ਲਪਟਿ ਤਾ ਕੇ ਆਸਨ ਕੇ ਤਰ ਗਈ।
 ਚੋਰਾਸੀ ਆਸਨ ਸਭ ਲਿਯੋ ਬਨਾਇ ਕੈ।
 ਹੋ ਆਠ ਜਾਮ ਰਤਿ ਕਰੀ ਹਰਖ ਉਪਜਾਇ ਕੈ। ੯।

ਦੋਹਰਾ

ਤਰੁਨ ਪੁਰਖ ਤਰੁਨੈ ਤ੍ਰਿਯਾ ਤ੍ਰਿਤਿਯ ਚੰਦ੍ਰ ਕੀ ਜੋਨਿ।
 ਲਪਟਿ ਲਪਟਿ ਕਰਿ ਰਤਿ ਕਰੈ ਤਿਨ ਤੇ ਹਾਰੈ ਕੋਨ। ੧੦।

ਅਤਿਲ

ਕੋਕਸਾਰ ਕੇ ਮੁਖ ਤੇ ਮਤਨ ਉਚਾਰਹੀ।
 ਭਾਤਿ ਭਾਤਿ ਉਪਬਨ ਕੀ ਪ੍ਰਭਾ ਨਿਹਾਰਹੀ।
 ਚੋਰਾਸੀ ਆਸਨ ਸਭ ਕਰੇ ਬਨਾਇ ਕਰਿ।
 ਹੋ ਭਾਤਿ ਭਾਤਿ ਰਤਿ ਕਰੀ ਗਰੇ ਲਪਟਾਇ ਕਰਿ। ੧੧।

ਦੋਹਰਾ

ਚੋਰਾਸੀ ਆਸਨ ਲਏ ਭਾਤਿ ਭਾਤਿ ਲਪਟਾਇ।
 ਚਤੁਰ ਚਤੁਰਿਯਹਿ ਭਾਵਈ ਛਿਨਕ ਨ ਛੋਰਿਯੋ ਜਾਇ। ੧੨।

ਚੌਪਈ

ਤਾ ਕੀ ਤ੍ਰਿਯਾ ਭੇਦ ਸੁਨਿ ਪਾਯੋ। ਉਦੈ ਪੁਰੀ ਮੋ ਪਤਿਹਿ ਬੁਲਾਯੋ।
 ਭਾਤਿ ਭਾਤਿ ਤਾ ਸੋ ਰਤਿ ਕਰੀ। ਮੋ ਤੇ ਜਾਤ ਬਾਤ ਨਹਿ ਜਰੀ। ੧੩।

ਸਾਹਿਜਹਾਂ ਪੈ ਅਬੈ ਪੁਕਾਰੋ। ਛਿਨ ਮੈ ਤੁਮੈ ਖੂਰ ਕਰਿ ਡਾਰੋ।
 ਯੋ ਕਹਿ ਬੈਨ ਜਾਤ ਭੀ ਤਹਾ। ਹਜਰਤਿ ਰੰਗ ਮਹਲ ਮਹਿ ਜਹਾ। ੧੪।

ਉਦੈਪੁਰੀ ਤਿਹ ਸੰਗ ਲਯਾਈ। ਤਬ ਲੋ ਨਾਰਿ ਪੁਕਾਰਿ ਸੁਨਾਈ।
 ਸਾਹਿਜਹਾਂ ਤਬ ਬਚਨ ਉਚਾਰੋ। ਕਵਨ ਕਰਤ ਇਹ ਸੋਰ ਦੁਆਰੋ। ੧੫।

ਦੋਹਰਾ

ਉਦੈ ਪੁਰੀ ਤਬ ਯੋ ਕਹਿਯੋ ਸਮੁਝਿ ਚਿਤ ਕੈ ਮਾਹਿ।
 ਸਤੀ ਭਯੋ ਚਾਹਤ ਤ੍ਰਿਯਾ ਹੋਨ ਦੇਤ ਇਹ ਨਾਹਿ। ੧੬।

ਚੌਪਈ

ਤਬ ਹਜਰਤਿ ਇਹ ਭਾਤਿ ਉਚਾਰੋ। ਯਾ ਕੋ ਮਨੈ ਕਰੇ ਜਿਨਿ ਜਾਰੋ।
 ਤ੍ਰਿਯ ਜਨ ਸੰਗ ਅਮਿਤ ਕਰਿ ਦੇਏ। ਤਾ ਕਹ ਪਕਰਿ ਜਰਾਵਤ ਭਏ। ੧੭।

ਅਤਿਲ

ਉਸ (ਯਾਰ) ਨੂੰ ਇਸਤਰੀ ਫੜ ਫੜ ਕੇ ਗਲੇ ਨਾਲ ਲਗਾਉਣ ਲਗੀ ਅਤੇ ਲਿਪਟ ਲਿਪਟ ਕੇ ਉਸ ਦੇ ਆਸਣ ਦੇ ਹੇਠਾਂ ਹੋ ਗਈ। ਚੌਰਾਸੀ ਆਸਣਾਂ ਨੂੰ ਚੰਗੀ ਤਰ੍ਹਾਂ ਕਰ ਕੇ ਅੱਠ ਪਹਿਰ ਤਕ ਪ੍ਰਸੰਨਤਾ ਪੂਰਵਕ ਰਤੀ-ਕ੍ਰੀੜਾ ਕੀਤੀ।੯।

ਦੌਹਰਾ

ਨੌਜਵਾਨ ਇਸਤਰੀ ਅਤੇ ਨੌਜਵਾਨ ਮਰਦ ਅਤੇ ਤੀਜੀ ਚੰਦ੍ਰਮਾ ਦੀ ਚਾਂਦਨੀ ('ਜੋਨਿ') ਵਿਚ ਲਿਪਟ ਲਿਪਟ ਕੇ ਰਤੀ ਕਰਦੇ, ਉਨ੍ਹਾਂ ਵਿਚੋਂ ਭਲਾ ਕੌਣ ਹਾਰੇ।੧੦।

ਅਤਿਲ

(ਉਹ) ਕੋਕ ਸ਼ਾਸਤ੍ਰ ਦੇ ਮਤਾਂ ਨੂੰ ਮੂੰਹੋਂ ਉਚਾਰ ਕੇ, ਭਾਂਤ ਭਾਂਤ ਦੀ ਬਾਗ ਦੀ ਪ੍ਰਭਾ ਨੂੰ ਵੇਖਦੇ ਸਨ। (ਉਨ੍ਹਾਂ ਨੇ) ਚੰਗੀ ਤਰ੍ਹਾਂ ਚੌਰਾਸੀ ਆਸਣ ਕੀਤੇ। ਗਲੇ ਨਾਲ ਲਿਪਟ ਲਿਪਟ ਕੇ ਕਈ ਪ੍ਰਕਾਰ ਦੀ ਰਤੀ-ਕ੍ਰੀੜਾ ਕੀਤੀ।੧੧।

ਦੌਹਰਾ

ਭਾਂਤ ਭਾਂਤ ਨਾਲ ਲਿਪਟ ਕੇ (ਉਨ੍ਹਾਂ ਨੇ) ਚੌਰਾਸੀ ਆਸਣ ਕੀਤੇ। ਪ੍ਰਿਯ ਨੂੰ ਪ੍ਰਿਯਾ ਚੰਗੀ ਲਗਦੀ ਸੀ ਅਤੇ ਛਿਣ ਭਰ ਲਈ ਛਡੀ ਨਹੀਂ ਜਾ ਸਕਦੀ ਸੀ।੧੨।

ਚੌਪਈ

ਉਸ (ਵਿਅਕਤੀ) ਦੀ ਇਸਤਰੀ ਨੇ ਇਹ ਭੇਦ ਪਾ ਲਿਆ ਕਿ ਉਦੈ ਪੁਰੀ ਬੇਗਮ ਨੇ ਮੇਰੇ ਪਤੀ ਨੂੰ ਬੁਲਾਇਆ ਹੈ ਅਤੇ ਉਸ ਨਾਲ ਕਈ ਤਰ੍ਹਾਂ ਨਾਲ ਕਾਮ-ਕ੍ਰੀੜਾ ਕੀਤੀ ਹੈ। ਮੇਰੇ ਕੋਲੋਂ ਇਹ ਗੱਲ (ਹੁਣ) ਜਰੀ ਨਹੀਂ ਜਾਂਦੀ।੧੩।

(ਸੋਚਦੀ ਹੈ ਕਿ ਮੈਂ) ਸ਼ਾਹ ਜਹਾਨ ਪਾਸ ਹੁਣੇ ਪ੍ਰਕਾਰ ਕਰਾਂ। ਛਿਣ ਭਰ ਵਿਚ ਤੁਹਾਨੂੰ ਖੁਆਰ ਕਰ ਦਿਆਂ। ਇਸ ਤਰ੍ਹਾਂ ਬਚਨ ਕਹਿ ਕੇ ਉਹ ਉਥੇ ਗਈ ਜਿਥੇ ਬਾਦਸ਼ਾਹ ਰੰਗ ਮਹਲ ਵਿਚ ਬੈਠਾ ਸੀ।੧੪।

ਉਦੈ ਪੁਰੀ ਬੇਗਮ ਉਸ (ਮਿਤਰ) ਨੂੰ ਨਾਲ ਲੈ ਕੇ ਆ ਗਈ। ਤਦ ਤਕ ਉਸ ਇਸਤਰੀ ਦੀ ਪ੍ਰਕਾਰ ਸੁਣਾ ਦਿੱਤੀ। ਤਦ ਸ਼ਾਹਜਹਾਨ ਨੇ ਕਿਹਾ-- ਦੁਆਰ ਉਤੇ ਇਹ ਸ਼ੇਰ ਕੌਣ ਕਰ ਰਿਹਾ ਹੈ।੧੫।

ਦੌਹਰਾ

ਉਦੈ ਪੁਰੀ ਬੇਗਮ ਨੇ ਮਨ ਵਿਚ ਸੋਚ ਕੇ ਇਸ ਤਰ੍ਹਾਂ ਕਿਹਾ--ਇਹ ਇਸਤਰੀ ਸਤੀ ਹੋਣਾ ਚਾਹੁੰਦੀ ਹੈ, ਪਰ ਇਹ (ਬੰਦਾ) ਇਸ ਨੂੰ (ਸਤੀ ਹੋਣ) ਨਹੀਂ ਦਿੰਦਾ।੧੬।

ਚੌਪਈ

ਤਦ ਬਾਦਸ਼ਾਹ ਨੇ ਇਸ ਤਰ੍ਹਾਂ ਕਿਹਾ-- ਇਸ ਨੂੰ ਨ ਰੋਕੋ, ਸਾੜ ਦਿਓ। ਬੇਗਮ ਨੇ ਉਸ ਇਸਤਰੀ ਨਾਲ ਬੇਸ਼ੁਮਾਰ ਆਦਮੀ ਭੇਜ ਦਿੱਤੇ ਅਤੇ ਉਨ੍ਹਾਂ ਨੇ ਉਸ ਨੂੰ ਪਕੜ ਕੇ ਸਾੜ ਦਿੱਤਾ।੧੭।

ਦੋਹਰਾ

ਅਤਿ ਰਤਿ ਤਾ ਸੋ ਮਾਨਿ ਕੈ ਸੰਗ ਪਿਅਰਵਹਿ ਲਯਾਇ।

ਹਜਰਤ ਕੋ ਇਹ ਛਲ ਛਲਿਯੋ ਸਵਤਿਹਿ ਦਿਯੋ ਜਰਾਇ। ੧੮। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਥਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬੪। ੩੨੫੫। ਅਫਜ਼ੀ।

ਦੋਹਰਾ

ਹਿੰਗੁਲਾਜ ਜਗਮਾਤ ਕੇ ਰਹੈ ਦੇਹਰੇ ਏਕ।

ਜਾਹਿ ਜਗਤ ਕੇ ਜੀਵ ਸਭ ਬੰਦਤ ਆਨਿ ਅਨੇਕ। ੧।

ਚੌਪਈ

ਸਿੰਘ ਬਚਿਤ੍ਰ ਤਹਾ ਕੋ ਨ੍ਰਿਪ ਬਰ। ਭਾਤਿ ਭਾਤਿ ਕੋ ਧਨੁ ਤਾ ਕੇ ਘਰ।

ਭਾਨ ਕਲਾ ਤਿਹ ਤ੍ਰਿਯਾ ਭਣਿਜੈ। ਤਾ ਕੇ ਕੋ ਤ੍ਰਿਯ ਤੁਲਿ ਕਹਿਜੈ। ੨।

ਦਿਜਬਰ ਸਿੰਘ ਏਕ ਦਿਜ ਤਾ ਕੇ। ਭਿਸਤ ਕਲਾ ਅਬਲਾ ਗ੍ਰਿਹ ਵਾ ਕੇ।

ਸਾਤ ਪੂਤ ਸੁੰਦਰ ਤਿਹ ਘਰ ਮੈ। ਕੋਬਿਦ ਸਭ ਹੀ ਰਹਤ ਹੁਨਰ ਮੈ। ੩।

ਦੋਹਰਾ

ਤਹਾ ਭਵਾਨੀ ਕੋ ਭਵਨ ਜਾਹਿਰ ਸਕਲ ਜਹਾਨ।

ਦੇਸ ਦੇਸ ਕੇ ਏਸ ਜਿਹ ਸੀਸ ਝੁਕਾਵਤ ਆਨਿ। ੪।

ਅਤਿਲ

ਅਤਿ ਸੁੰਦਰ ਮਠ ਊਚੀ ਧੁਜਾ ਬਿਰਾਜਹੀ।

ਨਿਰਖਿ ਦਿਪਤਤਾ ਤਾਹਿ ਸੁ ਦਾਮਨਿ ਲਾਜਹੀ।

ਦੇਸ ਦੇਸ ਕੇ ਏਸ ਤਹਾ ਚਲਿ ਆਵਹੀ।

ਹੋ ਜਾਨਿ ਸਿਵਾ ਕੋ ਭਵਨ ਸਦਾ ਸਿਰ ਨ੍ਯਾਵਹੀ। ੫।

ਦੋਹਰਾ

ਜੋ ਇਛਾ ਕੋਊ ਕਰੈ ਸੋ ਸਭ ਪੂਰਨ ਹੋਇ।

ਪ੍ਰਗਟ ਬਾਤ ਸਭ ਜਗਤ ਇਹ ਜਾਨਤ ਹੈ ਸਭ ਕੋਇ। ੬।

ਚੌਪਈ

ਏਕ ਦਿਵਸ ਐਸੋ ਤਹ ਭਯੋ। ਅਥਯੋ ਸੂਰ ਚੰਦ੍ਰ ਪ੍ਰਗਟਯੋ।

ਅਕਸਮਾਤ੍ਰ ਬਾਨੀ ਤਿਹ ਭਈ। ਸੋ ਦਿਜਬਰ ਸ੍ਰਵਨਨ ਸੁਨਿ ਲਈ। ੭।

ਪ੍ਰਾਤ ਭਏ ਰਾਜਾ ਇਹ ਮਰਿ ਹੈ। ਕੋਟਿ ਉਪਾਵ ਕਿਸੈ ਨ ਉਬਰਿ ਹੈ।

ਜੋ ਕੋਊ ਸਾਤ ਪੂਤ ਹ੍ਯਾ ਮਾਰੈ। ਤੋ ਅਪਨੋ ਯਹ ਰਾਵ ਉਬਾਰੈ। ੮।

ਦੋਹਰਾ

ਉਸ ਨਾਲ ਬਹੁਤ ਰਤੀ ਮੰਨਾ ਕੇ ਉਸ ਪ੍ਰੀਤਮ ਨੂੰ ਨਾਲ ਲੈ ਆਈ। ਬਾਦਸ਼ਾਹ ਨੂੰ ਇਸ ਛਲ ਨਾਲ ਛਲ ਕੇ ਸੌਂਕਣ ('ਸਵਤਿਹਿ') ਨੂੰ ਸੜਵਾ ਦਿੱਤਾ।੧੮।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੪। ੩੨੫੫। ਚਲਦਾ।

ਦੋਹਰਾ

ਹਿੰਗੁਲਾਜ ਵਿਚ ਦੇਵੀ ਦਾ ਇਕ ਮੰਦਿਰ ਸੀ ਜਿਸ ਨੂੰ ਸੰਸਾਰ ਦੇ ਸਾਰੇ ਜੀਵ ਅਨੇਕ ਤਰ੍ਹਾਂ ਨਾਲ ਆ ਕੇ ਪੂਜਦੇ ਸਨ।੧।

ਚੌਪਈ

ਬਚਿਤ੍ਰ ਸਿੰਘ ਉਥੋਂ ਦਾ ਸ਼੍ਰੇਸ਼ਠ ਰਾਜਾ ਸੀ। ਉਸ ਦੇ ਘਰ ਵਿਚ ਭਾਂਤ ਭਾਂਤ ਦਾ ਧਨ ਸੀ। ਉਸ ਦੀ ਭਾਨ ਕਲਾ ਨਾਂ ਦੀ ਇਸਤਰੀ ਸੀ। ਉਸ ਦੇ ਬਰਾਬਰ ਕਿਹੜੀ ਇਸਤਰੀ ਜਾਏ? (ਅਰਥਾਤ ਓ ਕੋਈ ਵੀ ਉਸ ਵਰਗੀ ਨਹੀਂ ਸੀ)।੨।

ਉਸ ਪਾਸ ਦਿਜਬਰ ਸਿੰਘ ਨਾਂ ਦਾ ਇਕ ਬ੍ਰਾਹਮਣ ਸੀ। ਉਸ ਦੇ ਘਰ ਭਿਸਤ ਕਲਾ ਨਾਂ ਦੀ ਇਸਤਰੀ ਸੀ। ਉਸ (ਬ੍ਰਾਹਮਣ) ਦੇ ਸੱਤ ਸੁੰਦਰ ਪੁੱਤਰ ਸਨ। ਉਹ ਸਭ ਹੁਨਰ ਵਿਚ ਮਾਹਿਰ ਸਨ।੩।

ਦੋਹਰਾ

ਉਥੇ ਇਕ ਸੰਸਾਰ ਪ੍ਰਸਿੱਧ ਭਵਾਨੀ ਦਾ ਮੰਦਿਰ ਸੀ ਜਿਸ ਵਿਚ ਦੇਸਾਂ ਦੇਸਾਂ ਦੇ ਰਾਜੇ ਆ ਕੇ ਸੀਸ ਝੁਕਾਉਂਦੇ ਸਨ।੪।

ਅਤਿਲ

ਉਹ ਬਹੁਤ ਸੁੰਦਰ ਮਠ ਸੀ ਅਤੇ (ਉਸ ਉਤੇ) ਉੱਚੀ ਧੁਜਾ ਸੁਭਾਇਮਾਨ ਸੀ। ਉਸ ਦੀ ਕਾਂਤੀ ਨੂੰ ਵੇਖ ਕੇ ਬਿਜਲੀ ਵੀ ਸ਼ਰਮਾਉਂਦੀ ਸੀ। ਦੇਸਾਂ ਦੇਸਾਂ ਦੇ ਰਾਜੇ ਉਥੇ ਚਲ ਕੇ ਆਉਂਦੇ ਸਨ। ਉਸ ਨੂੰ ਸ਼ਿਵਾ (ਭਵਾਨੀ) ਦਾ ਮੰਦਿਰ ਜਾਣ ਕੇ ਸਿਰ ਝੁਕਾਉਂਦੇ ਸਨ।੫।

ਦੋਹਰਾ

ਉਥੇ ਜੋ ਕੋਈ ਵੀ ਇੱਛਾ ਕਰਦਾ ਸੀ, ਉਹ ਸਭ ਪੂਰੀ ਹੋ ਜਾਂਦੀ ਸੀ। ਇਹ ਗੱਲ ਸਾਰੇ ਜਗਤ ਵਿਚ ਪ੍ਰਗਟ ਸੀ ਅਤੇ ਸਭ ਕੋਈ ਜਾਣਦਾ ਸੀ।੬।

ਚੌਪਈ

ਇਕ ਦਿਨ ਉਥੇ ਇਸ ਤਰ੍ਹਾਂ ਹੋਇਆ। ਸੂਰਜ ਡੁਬਿਆ ਅਤੇ ਚੰਦ੍ਰਮਾ ਚੜ੍ਹਿਆ। (ਤਾਂ) ਉਥੇ ਅਚਾਨਕ ਆਕਾਸ਼-ਬਾਣੀ ਹੋਈ ਜੋ ਬ੍ਰਾਹਮਣ ਨੇ ਕੰਨਾਂ ਨਾਲ ਸੁਣ ਲਈ।੭।

ਸਵੇਰ ਹੁੰਦਿਆਂ ਹੀ ਇਹ ਰਾਜਾ ਮਰ ਜਾਏਗਾ। ਕਰੋੜਾਂ ਉਪਾ ਕਰਨ ਨਾਲ ਵੀ ਨਹੀਂ ਬਚੇਗਾ। ਜੇ ਕੋਈ (ਆਪਣੇ) ਸੱਤ ਪੁੱਤਰਾਂ ਦੀ ਬਲੀ ਇਥੇ ਦੇਵੇ ਤਾਂ (ਉਹ) ਆਪਣੇ ਇਸ ਰਾਜੇ ਨੂੰ ਬਚਾ ਸਕਦਾ ਹੈ।੮।

ਦਿਜਬਰ ਸੁਨਿ ਬਚਨਨ ਗ੍ਰਿਹ ਆਯੋ। ਨਿਜੁ ਰਾਨੀ ਤਨ ਭੇਦ ਜਤਾਯੋ।
ਤਬ ਤ੍ਰਿਯ ਸਾਤ ਪੂਤ ਸੰਗ ਲੀਨੋ। ਸਰਬ ਮੰਗਲਾ ਕੀ ਬਲਿ ਦੀਨੋ। ੯।

ਸਾਤ ਪੂਤ ਪਿਤ ਹਨੇ ਨਿਹਾਰੇ। ਅਸਿ ਲੈ ਕੰਠ ਆਪਨੇ ਮਾਰੇ।
ਸੁਰ ਪੁਰ ਬਾਟ ਜਬੈ ਤਿਨ ਲਈ। ਠਾਢੀ ਨਾਰਿ ਨਿਹਾਰਤ ਭਈ। ੧੦।

ਵਹੈ ਹਾਥ ਅਪਨੇ ਅਸਿ ਲੀਨੋ। ਨਿਜੁ ਪ੍ਰਾਨਨ ਕੇ ਤ੍ਰਾਸ ਨ ਕੀਨੋ।
ਰਾਵ ਬਚੈ ਕਹਿ ਤਾਹਿ ਸੰਭਾਰਿਯੋ। ਗਹਿ ਕਰਿ ਕੰਠ ਆਪਨੇ ਮਾਰਿਯੋ। ੧੧।

ਸਾਤ ਪੂਤ ਹਨਿ ਪਤਹਿ ਸੰਘਾਰਿਯੋ। ਬਹੁਰਿ ਮੂੰਡ ਅਪਨੇ ਕਟਿ ਡਾਰਿਯੋ।
ਰਾਵ ਚਕ੍ਰੋ ਕੌਤਕ ਜਬ ਲਹਿਯੋ। ਸੋਈ ਖੜਗ ਹਾਥ ਮੈ ਗਹਿਯੋ। ੧੨।

ਸਾਤ ਪੂਤ ਹਮਰੇ ਹਿਤ ਮਾਰੇ। ਬਹੁਰਿ ਆਪਨੇ ਨਾਥ ਸੰਘਾਰੇ।
ਪੁਨਿ ਇਨ ਦੇਹ ਨੇਹ ਮਮ ਦਿਯੋ। ਪ੍ਰਿਯ ਇਹ ਰਾਜ ਹਮਾਰੇ ਕਿਯੋ। ੧੩।

ਸੋਈ ਖੜਗ ਕੰਠੀ ਪਰ ਧਰਿਯੋ। ਮਾਰਨ ਅਪਨੇ ਆਪੁ ਬਿਚਰਿਯੋ।
ਕ੍ਰਿਪਾ ਕਰੀ ਤਬ ਤਾਹਿ ਭਵਾਨੀ। ਐਸੀ ਭਾਤਿ ਬਖਾਨੀ ਬਾਨੀ। ੧੪।

ਅਤਿਲ

ਇਨ ਕੋ ਲੇਹੁ ਜਿਯਾਇ ਨ ਨਿਜੁ ਬਧ ਕੀਜਿਯੈ।
ਰਾਜ ਬਰਿਸ ਬਹੁ ਕਰੋ ਬਹੁਤ ਦਿਨ ਜੀਜਿਯੈ।
ਤਬ ਦੁਰਗਾ ਤੈ ਸਭ ਹੀ ਦਏ ਜਿਯਾਇ ਕੈ।
ਹੋ ਨਿਰਖਿ ਨ੍ਰਿਪਤਿ ਕੀ ਪ੍ਰੀਤਿ ਹਰਖ ਉਪਜਾਇ ਕੈ। ੧੫।

ਚੌਪਈ

ਐਸੇ ਢੀਠ ਤਵਨ ਤ੍ਰਿਯ ਕਰਿਯੋ। ਪਤਿ ਪੂਤਨ ਕੇ ਪ੍ਰਾਨਨ ਹਰਿਯੋ।
ਬਹੁਰੇ ਬਧ ਅਪਨੇ ਕਹੂੰ ਕੀਨੋ। ਪ੍ਰਾਨ ਬਚਾਇ ਨ੍ਰਿਪਤਿ ਕੇ ਲੀਨੋ। ੧੬।

ਦੋਹਰਾ

ਨਿਰਖਿ ਸਤਤਾ ਸਭਨ ਕੀ ਜਗ ਜਨਨੀ ਹਰਖਾਇ।
ਸਾਤ ਪੂਤ ਪਤਿ ਕੇ ਸਹਿਤ ਤਿਹ ਜੁਤ ਦਏ ਜਿਯਾਇ। ੧੭।
ਤ੍ਰਿਯ ਚਰਿਤ੍ਰ ਦੁਹਕਰਿ ਕਰਿਯੋ ਜੈਸੇ ਕਰੈ ਨ ਕੋਇ।
ਪੁਰੀ ਚਤ੍ਰਦਸ ਕੇ ਬਿਖੈ ਧੰਨ੍ਯ ਧੰਨ੍ਯ ਤਿਹ ਹੋਇ। ੧੮।

ਚੌਪਈ

ਸਾਤ ਪੂਤ ਮੂਏ ਜਿਯਰਾਏ। ਅਪਨੀ ਦੇਹ ਸਹਿਤ ਪਤਿ ਪਾਏ।
ਨ੍ਰਿਪ ਕੀ ਬਡੀ ਆਰਬਲ ਹੋਈ। ਐਸੇ ਕਰਤ ਚਰਿਤ੍ਰ ਨ ਕੋਈ। ੧੯। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੈਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬੫। ੩੨੭੪। ਅਫ਼ਜ਼ੀ।

ਬ੍ਰਾਹਮਣ ਇਹ ਬੋਲ ਸੁਣ ਕੇ ਘਰ ਆਇਆ। ਆਪਣੀ ਇਸਤਰੀ ਨੂੰ ਸਾਰੀ ਗੱਲ ਦਸੀ। ਤਦ ਇਸਤਰੀ ਨੇ (ਆਪਣੇ) ਸੱਤ ਪੁੱਤਰ ਨਾਲ ਲਏ। ਸਾਰੇ ਦੇਵੀ ('ਮੰਗਲਾ') ਦੀ ਬਲੀ ਚੜ੍ਹਾ ਦਿੱਤੇ।੯।

ਜਦ ਪਿਤਾ ਨੇ ਸੱਤ ਪੁੱਤਰਾਂ ਨੂੰ ਮਰਿਆ ਹੋਇਆ ਵੇਖਿਆ ਤਾਂ ਤਲਵਾਰ ਲੈ ਕੇ ਆਪਣੇ ਗਲੇ ਉਤੇ ਮਾਰੀ। ਜਦੋਂ ਉਸ ਨੇ ਸਵਰਗ ਦਾ ਰਾਹ ਫੜਿਆ ਤਦੋਂ ਉਹ ਇਸਤਰੀ ਖੜੋਤੀ ਵੇਖ ਰਹੀ ਸੀ।੧੦।

ਉਸ ਨੇ ਵੀ ਆਪਣੇ ਹੱਥ ਵਿਚ ਤਲਵਾਰ ਲੈ ਲਈ ਅਤੇ ਆਪਣੇ ਪ੍ਰਾਣਾਂ ਦਾ ਡਰ ਨ ਮੰਨਿਆ। ਉਸ ਨੇ ਸੋਚਿਆ ਕਿ ਕਿਸੇ ਤਰ੍ਹਾਂ ਰਾਜਾ ਬਚ ਜਾਏ। (ਉਸ ਨੇ ਤਲਵਾਰ ਨੂੰ) ਪਕੜ ਕੇ ਆਪਣੇ ਗਲੇ ਉਤੇ ਮਾਰੀ।੧੧।

ਸੱਤ ਪੁੱਤਰਾਂ ਨੂੰ ਮਾਰ ਕੇ ਫਿਰ ਪਤੀ ਨੂੰ ਸੰਘਾਰਿਆ। ਫਿਰ ਆਪਣਾ ਸਿਰ ਕਟ ਦਿੱਤਾ। ਰਾਜੇ ਨੇ ਜਦ ਕੌਤਕ ਵੇਖਿਆ ਤਾਂ ਹੈਰਾਨ ਹੋ ਗਿਆ। (ਉਸ ਨੇ) ਉਹ ਤਲਵਾਰ ਹੱਥ ਵਿਚ ਪਕੜ ਲਈ।੧੨।

(ਰਾਜੇ ਨੇ ਕਿਹਾ ਕਿ ਇਸ ਇਸਤਰੀ ਨੇ) ਮੇਰੇ ਲਈ (ਪਹਿਲਾਂ) ਸੱਤ ਪੁੱਤਰ ਮਾਰੇ ਅਤੇ ਫਿਰ ਆਪਣੇ ਨਾਥ ਨੂੰ ਮਾਰ ਦਿੱਤਾ। ਫਿਰ ਮੇਰੇ ਪਿਆਰ ਲਈ ਆਪਣੀ ਦੇਹ ਵੀ ਕੁਰਬਾਨ ਕਰ ਦਿੱਤੀ। ਇਸ ਤਰ੍ਹਾਂ ਦਾ ਰਾਜ ਕਰਨਾ ਮੇਰੇ ਲਈ ਧਿੱਕਾਰ ਹੈ।੧੩।

ਉਹੀ ਤਲਵਾਰ (ਉਸ ਨੇ) ਆਪਣੇ ਗਲੇ ਉਤੇ ਧਰ ਲਈ ਅਤੇ ਆਪਣੇ ਆਪ ਨੂੰ ਮਾਰਨ ਦਾ ਵਿਚਾਰ ਬਣਾਇਆ। ਤਦ ਭਵਾਨੀ ਨੇ ਉਸ ਉਤੇ ਕ੍ਰਿਪਾ ਕੀਤੀ ਅਤੇ ਇਸ ਤਰ੍ਹਾਂ ਬਚਨ ਉਚਾਰੇ।੧੪।

ਅਤਿਲ

(ਹੇ ਰਾਜਨ!) ਇਨ੍ਹਾਂ ਨੂੰ ਜਿਵਾ ਲਵੋ ਅਤੇ ਆਪਣਾ ਬਧ ਨ ਕਰੋ। ਬਹੁਤ ਸਾਲ ਰਾਜ ਕਰੋ ਅਤੇ ਬਹੁਤ ਸਮੇਂ ਤਕ ਜੀਓ। ਤਦ ਦੁਰਗਾ ਨੇ ਰਾਜੇ ਦੀ ਪ੍ਰੀਤ ਨੂੰ ਵੇਖ ਕੇ ਖੁਸ਼ੀ ਖੁਸ਼ੀ ਸਭ ਨੂੰ ਜੀਵਿਤ ਕਰ ਦਿੱਤਾ।੧੫।

ਚੌਪਈ

ਇਸ ਪ੍ਰਕਾਰ ਦਾ ਉਸ ਇਸਤਰੀ ਨੇ ਨਿਧੜਕ ਹਠ ਕੀਤਾ। ਪਤੀ ਅਤੇ ਪੁੱਤਰ ਦੇ ਪ੍ਰਾਣ ਹਰ ਲਏ। ਫਿਰ ਆਪਣੇ ਆਪ ਨੂੰ ਮਾਰ ਦਿੱਤਾ। ਰਾਜੇ ਦੇ ਪ੍ਰਾਣ ਬਚਾ ਲਏ।੧੬।

ਦੋਹਰਾ

ਸਾਰਿਆਂ ਦੀ ਸਤਿਅਤਾ ਵੇਖ ਕੇ ਜਗ ਜਨਨੀ (ਦੇਵੀ) ਨੇ ਪ੍ਰਸੰਨਤਾ ਪੂਰਵਕ ਉਸ ਇਸਤਰੀ ਨੂੰ ਪਤੀ ਅਤੇ ਸੱਤ ਪੁੱਤਰਾਂ ਸਹਿਤ ਜੀਵਿਤ ਕਰ ਦਿੱਤਾ।੧੭। ਉਸ ਇਸਤਰੀ ਨੇ ਬਹੁਤ ਔਖਾ ਚਰਿਤ੍ਰ ਕੀਤਾ ਜਿਹੋ ਜਿਹਾ ਕੋਈ ਵੀ ਨਹੀਂ ਕਰ ਸਕਦਾ। ਚੌਦਾਂ ਲੋਕਾਂ ਵਿਚ ਉਸ ਦੀ ਧੰਨ ਧੰਨ ਹੋਣ ਲਗ ਗਈ।੧੮।

ਚੌਪਈ

ਮੇਏ ਹੋਏ ਸੱਤ ਪੁੱਤਰ ਜਿਵਾਏ। ਆਪਣੀ ਦੇਹ ਸਮੇਤ ਪਤੀ ਨੂੰ ਪ੍ਰਾਪਤ ਕੀਤਾ। ਰਾਜੇ ਦੀ ਆਯੂ ਲੰਬੀ ਹੋ ਗਈ। ਅਜਿਹਾ ਚਰਿਤ੍ਰ ਕੋਈ ਵੀ ਨਹੀਂ ਕਰ ਸਕਦਾ।੧੯।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੬੫। ੩੨੭੪। ਚਲਦਾ।

ਦੋਹਰਾ

ਸੁਕ੍ਰਿਤ ਸਿੰਘ ਸੂਰੇ ਬਡੇ ਸੂਰਤਿ ਕੇ ਨਰਪਾਲ।
ਜੁਬਨ ਕਲਾ ਰਾਨੀ ਰਹੈ ਜਾ ਕੇ ਨੈਨ ਬਿਸਾਲ। ੧।

ਚੌਪਈ

ਤਾ ਕੇ ਏਕ ਪੂਤ ਗ੍ਰਿਹ ਭਯੋ। ਸਵਤਿਨ ਡਾਰਿ ਸਿੰਧੁ ਮੈ ਦਯੋ।
ਕਹਿਯੋ ਕਿ ਇਹ ਭਿਰਟੀ ਲੈ ਗਈ। ਇਹੈ ਖਬਰਿ ਰਾਜਾ ਕਹ ਭਈ। ੨।

ਰਾਨੀ ਅਧਿਕ ਸੋਕ ਤਬ ਕੀਨੋ। ਮਾਥੇ ਫੋਰਿ ਭੂਮਿ ਤਨ ਦੀਨੋ।
ਤਬ ਰਾਜਾ ਤਾ ਕੇ ਗ੍ਰਿਹ ਆਯੋ। ਭਾਤਿ ਭਾਤਿ ਤਿਹ ਤਾਪ ਮਿਟਾਯੋ। ੩।

ਰੀਤਿ ਕਾਲ ਕੀ ਕਿਨੂੰ ਨ ਜਾਨੀ। ਉਚ ਨੀਚ ਕੇ ਸੀਸ ਬਿਹਾਨੀ।
ਏਕੈ ਬਚਤ ਕਾਲ ਸੇ ਸੋਊ। ਰਾਵ ਰੰਕ ਅਰੁ ਬਚਤ ਨ ਕੋਊ। ੪।

ਦੋਹਰਾ

ਜੇ ਉਪਜਿਯੋ ਸੇ ਬਿਨਸਿਯੋ ਜਿਯਤ ਨ ਰਹਸੀ ਕੋਇ।
ਉਚ ਨੀਚ ਰਾਜਾ ਪ੍ਰਜਾ ਸੁਰ ਸੁਰਪਤਿ ਕੋਊ ਹੋਇ। ੫।

ਚੌਪਈ

ਤੁਮ ਸੁੰਦਰਿ ਸਭ ਸੋਕ ਨਿਵਾਰਹੁ। ਸ੍ਰੀ ਜਦੁਪਤਿ ਕਹ ਹਿਯੈ ਸੰਭਾਰਹੁ।
ਵਾ ਸੁਤ ਕੋ ਕਛੁ ਸੋਕ ਨ ਕੀਜੈ। ਔਰ ਮਾਗਿ ਪ੍ਰਭੁ ਤੇ ਸੁਤ ਲੀਜੈ। ੬।

ਦੋਹਰਾ

ਅਵਰ ਤੁਮਾਰੇ ਧਾਮ ਮੈ ਹੈ ਪੂਤ ਅਪਾਰ।
ਵਾ ਕੋ ਸੋਕ ਨ ਕੀਜਿਯੈ ਸੁਨ ਸੁੰਦਰਿ ਸੁਕੁਮਾਰਿ। ੭।

ਚੌਪਈ

ਜਬ ਰਾਜੈ ਯੋ ਤਿਹ ਸਮਝਾਯੋ। ਤਬ ਰਾਨੀ ਸੁਤ ਸੋਕ ਮਿਟਾਯੋ।
ਅਵਰ ਪੂਤ ਕੀ ਆਸਾ ਭਏ। ਚੋਬਿਸ ਬਰਿਸ ਬੀਤਿ ਕਰਿ ਗਏ। ੮।

ਅਤਿਲ

ਸੁੰਦਰ ਨਰ ਇਕ ਪੇਖਤ ਤਬ ਅਬਲਾ ਭਈ।
ਗ੍ਰਿਹ ਕੀ ਸਭ ਸੁਧਿ ਬਿਸਰਿ ਤਾਹਿ ਤਬ ਹੀ ਗਈ।
ਪਠੈ ਸਹਚਰੀ ਤਾ ਕੋ ਲਿਯੋ ਮੰਗਾਇ ਕੈ।
ਹੋ ਕਾਮ ਕੇਲ ਤਿਹ ਸੰਗ ਕਰਿਯੋ ਸੁਖ ਪਾਇ ਕੈ। ੯।

ਦੋਹਰਾ

ਸੂਰਤ (ਨਗਰ) ਦਾ ਸੁਕ੍ਰਿਤ ਸਿੰਘ ਨਾਂ ਦਾ ਵੱਡਾ ਸੂਰਮਾ ਰਾਜਾ ਸੀ। ਉਸ ਦੀ ਰਾਣੀ ਜੁਬਨ ਕਲਾ ਸੀ ਜਿਸ ਦੇ ਵੱਡੇ ਨੇਤਰ ਸਨ।੧।

ਚੌਪਈ

ਉਸ ਦੇ ਘਰ ਇਕ ਪੁੱਤਰ ਪੈਦਾ ਹੋਇਆ। (ਉਸ ਨੂੰ) ਸੌਂਕਣ ('ਸਵਤਿਨ') ਨੇ ਸਮੁੰਦਰ ਵਿਚ ਸੁਟ ਦਿੱਤਾ। ਕਿਹਾ ਕਿ ਉਸ ਨੂੰ ਬਘਿਆੜੀ ('ਭਿਰਟੀ') ਲੈ ਗਈ ਹੈ। ਇਹੀ ਖ਼ਬਰ (ਉਸ ਨੇ) ਰਾਜੇ ਨੂੰ ਵੀ ਕਹਿ ਦਿੱਤੀ।੨।

ਰਾਣੀ ਨੇ ਤਦ ਬਹੁਤ ਦੁਖ ਮਨਾਇਆ ਅਤੇ ਧਰਤੀ ਨਾਲ ਮੱਥਾ ਮਾਰ ਕੇ ਫੋੜ ਲਿਆ। ਤਦ ਰਾਜਾ ਉਸ ਦੇ ਮਹੱਲ ਵਿਚ ਆਇਆ ਅਤੇ ਕਈ ਤਰ੍ਹਾਂ ਨਾਲ ਉਸ ਦੇ ਦੁਖ ਨੂੰ ਦੂਰ ਕੀਤਾ।੩।

(ਰਾਜੇ ਨੇ ਕਿਹਾ--) ਕਾਲ ਦੀ ਰੀਤ ਕਿਸੇ ਨੇ ਨਹੀਂ ਸਮਝੀ। ਉੱਚੇ ਨੀਵੇਂ (ਸਭ) ਦੇ ਸਿਰ ਉਤੇ ਪੈਂਦੀ ਹੈ। ਕਾਲ ਤੋਂ ਇਕੋ (ਪਰਮਾਤਮਾ) ਹੀ ਬਚਦਾ ਹੈ। ਰਾਜਾ ਰੰਕ ਅਤੇ ਹੋਰ ਕੋਈ ਵੀ ਨਹੀਂ ਬਚਦਾ।੪।

ਦੋਹਰਾ

ਜੇ ਪੈਦਾ ਹੋਇਆ ਹੈ, ਉਹ (ਅਵਸ਼) ਨਸ਼ਟ ਹੋਏਗਾ, ਕੋਈ ਵੀ ਜੀਉਂਦਾ ਨਹੀਂ ਰਹੇਗਾ। (ਭਾਵੇਂ) ਉੱਚਾ-ਨੀਵਾਂ, ਰਾਜਾ-ਪ੍ਰਜਾ, ਦੇਵਤੇ ਜਾਂ ਇੰਦਰ, ਕੋਈ ਵੀ (ਕਿਉਂ ਨ) ਹੋਵੇ।੫।

ਚੌਪਈ

(ਤਦ ਰਾਜੇ ਨੇ ਕਿਹਾ--) ਹੇ ਸੁੰਦਰੀ! ਤੂੰ ਸਾਰੇ ਦੁਖ ਨੂੰ ਦੂਰ ਕਰ ਅਤੇ ਸ੍ਰੀ ਕ੍ਰਿਸ਼ਨ ਦਾ ਮਨ ਵਿਚ ਸਿਮਰਨ ਕਰ। ਉਸ ਪੁੱਤਰ ਦਾ ਕੋਈ ਦੁਖ ਨ ਮਨਾ ਅਤੇ ਪਰਮਾਤਮਾ ਕੋਲੋਂ ਹੋਰ ਪੁੱਤਰ ਮੰਗ ਲੈ।੬।

ਦੋਹਰਾ

ਹੇ ਕੋਮਲ ਸੁੰਦਰੀ! ਸੁਣ, ਤੇਰੇ ਘਰ ਹੋਰ ਕਈ ਪੁੱਤਰ ਹੋਣਗੇ। ਇਸ ਲਈ ਉਸ ਦਾ ਬਹੁਤ ਦੁਖ ਨ ਮਨਾ।੭।

ਚੌਪਈ

ਜਦ ਰਾਜੇ ਨੇ ਉਸ ਨੂੰ ਇਸ ਤਰ੍ਹਾਂ ਸਮਝਾਇਆ। ਤਦ ਰਾਣੀ ਨੇ ਪੁੱਤਰ ਦਾ ਦੁਖ ਭੁਲਾ ਦਿੱਤਾ। ਹੋਰ ਪੁੱਤਰ ਦੀ ਆਸ ਕਰਨ ਲਗੀ। (ਇਸ ਆਸ ਵਿਚ ਹੀ) ਚੌਵੀ ਵਰ੍ਹੇ ਬੀਤ ਗਏ।੮।

ਅਭਿਲਾਸ

ਤਦ ਉਸ ਇਸਤਰੀ ਨੇ ਇਕ ਸੁੰਦਰ ਪੁਰਸ਼ ਵੇਖਿਆ। ਉਸੇ ਵੇਲੇ ਉਸ ਨੂੰ ਘਰ ਦੀ ਸਾਰੀ ਸ਼ੁੱਧ ਬੁੱਧ ਵਿਸਰ ਗਈ। ਦਾਸੀ ਨੂੰ ਭੇਜ ਕੇ ਉਸ ਨੂੰ ਬੁਲਵਾ ਲਿਆ। ਸੁਖ ਸਹਿਤ ਉਸ ਨਾਲ ਕਾਮ-ਕ੍ਰੀੜਾ ਕੀਤੀ।੯।

ਚੌਪਈ

ਤਬ ਰਾਨੀ ਯੋ ਹਿਦੈ ਬਿਚਾਰੀ। ਬੋਲਿ ਜਾਰ ਪ੍ਰਤਿ ਸਕਲ ਸਿਖਾਰੀ।
ਲਰਿਕਾ ਹੁਤੇ ਜੋਗ੍ਯਹ ਹਰਿਯੋ। ਸੁੰਦਰ ਜਾਨਿ ਨ ਮੋ ਬਧਿ ਕਰਿਯੋ। ੧੦।

ਦੋਹਰਾ

ਥੇ ਬਾਲਕ ਜੋਗੀ ਹਰਿਯੋ ਹੈ ਭਿਰਟੀ ਕੇ ਭੋਸ।
ਮੈ ਜਾਨਤ ਨਹਿ ਕਵਨ ਸੁਤ ਬਸਤ ਕਵਨ ਸੇ ਦੇਸ। ੧੧।

ਚੌਪਈ

ਜਾਰ ਸੰਗ ਇਹ ਭਾਤਿ ਸਿਖਾਈ। ਆਪ ਰਾਵ ਸੇ ਜਾਇ ਜਤਾਈ।
ਜੋ ਬਾਲਕ ਮੈ ਪੂਤ ਗਵਾਯੋ। ਸੇ ਮੈ ਆਜੁ ਖੋਜ ਤੇ ਪਾਯੋ। ੧੨।
ਸੁਨਿ ਨ੍ਰਿਪ ਬਚਨ ਅਨੰਦਿਤ ਭਯੋ। ਤਾ ਕੇ ਬੋਲਿ ਨਿਕਟਿ ਤਬ ਲਯੋ।
ਤਬ ਰਾਨੀ ਇਹ ਭਾਤਿ ਉਚਾਰੋ। ਸੁਨੇ ਪੂਤ ਤੁਮ ਬਚਨ ਹਮਾਰੋ। ੧੩।
ਸਕਲ ਬ੍ਰਿਥਾ ਅਪਨੀ ਤੁਮ ਕਹੋ। ਹਮਰੇ ਸਭ ਸੋਕਨ ਕਹ ਦਹੋ।
ਰਾਜਾ ਸੇ ਕਹਿ ਪ੍ਰਗਟ ਸੁਨਾਯੋ। ਰਾਜਪੂਤ ਹੈ ਰਾਜ ਕਮਾਯੋ। ੧੪।
ਸੁਨੁ ਰਾਨੀ ਮੈ ਕਹਾ ਬਖਾਨੋ। ਬਾਲਕ ਹੁਤੇ ਕਛੂ ਨਹਿ ਜਾਨੋ।
ਜੋਗੀ ਕਹਿਯੋ ਸੁ ਤੁਮ ਤਨ ਕਹਿਹੋ। ਸੋਕ ਸੰਤਾਪ ਤਿਹਾਰੋ ਦਹਿਹੋ। ੧੫।

ਇਕ ਦਿਨ ਯੋ ਜੋਗੀਸ ਉਚਾਰਿਯੋ। ਸੂਰਤਿ ਸਹਿਰ ਬਡੇ ਉਜਿਯਾਰਿਯੋ।
ਹੈ ਭਿਰਟੀ ਮੈ ਤਹਾ ਸਿਧਾਯੋ। ਬਾਲਕ ਸੁਤ ਰਾਜਾ ਕੇ ਪਾਯੋ। ੧੬।

ਹੈ ਭਿਰਟੀ ਜਬ ਹੀ ਮੈ ਧਯੋ। ਭਾਜਿ ਲੋਗ ਆਗੇ ਤੇ ਗਯੋ।
ਤੋਹਿ ਡਾਰਿ ਬਗਲੀ ਮਹਿ ਲੀਨੋ। ਔਰੈ ਦੇਸ ਪਯਾਨੋ ਕੀਨੋ। ੧੭।
ਚੇਲਾ ਅਵਰ ਭਛ ਤਬ ਲੁਯਾਏ। ਤਾਹਿ ਖ੍ਰਾਇ ਕਰਿ ਨਾਥ ਰਿਝਾਏ।
ਭਛਨ ਕਾਜਿ ਔਰ ਕੋਊ ਧਰਿਯੋ। ਰਾਵ ਪੂਤ ਲਖਿ ਮੋਹਿ ਉਬਰਿਯੋ। ੧੮।

ਦੋਹਰਾ

ਸੁਨੁ ਰਾਨੀ ਐਸੇ ਬਚਨ ਨੈਨਨ ਨੀਰੁ ਬਹਾਇ।
ਨ੍ਰਿਪ ਦੇਖਤ ਸੁਤ ਜਾਰ ਕਹਿ ਲਯੋ ਗਰੇ ਸੇ ਲਾਇ। ੧੯।

ਚੌਪਈ

ਬਾਲਕ ਹੁਤੇ ਪੂਤ ਤਬ ਹਰਿਯੋ। ਮੇਰੇ ਭਾਗ ਸੁ ਜਿਯਤ ਉਬਰਿਯੋ।
ਕੋਨਹੂੰ ਕਾਜ ਦੇਸ ਇਹ ਆਯੋ। ਸੇ ਹਮ ਆਜੁ ਖੋਜ ਤੇ ਪਾਯੋ। ੨੦।

ਚੌਪਈ

ਤਦ ਰਾਨੀ ਨੇ ਹਿਰਦੇ ਵਿਚ ਇਹ ਗੱਲ ਸੋਚੀ। ਯਾਰ ਨੂੰ ਸਾਰੀ ਗੱਲ ਬੋਲ ਕੇ ਸਿਖਾ ਦਿੱਤੀ (ਕਿ ਜਦੋਂ ਮੈਂ) ਬਾਲਕ ਸਾਂ ਤਾਂ (ਇਕ) ਜੋਗੀ ਨੇ ਚੁਰਾ ਲਿਆ, ਪਰ ਸੁੰਦਰ ਸਮਝ ਕੇ ਮੈਨੂੰ ਨ ਮਾਰਿਆ।੧੦।

ਦੋਹਰਾ

(ਮੈਂ) ਬਾਲਕ ਸਾਂ ਅਤੇ ਜੋਗੀ ਨੇ ਬਘਿਆੜੀ ਦਾ ਰੂਪ ਧਾਰ ਕੇ ਹਰ ਲਿਆ ਸੀ। ਮੈਂ ਨਹੀਂ ਜਾਣਦਾ ਕਿ ਕਿਸ ਦਾ ਪੁੱਤਰ ਹਾਂ ਅਤੇ ਕਿਸ ਦੇਸ ਦੇ ਰਹਿਣ ਵਾਲਾ ਹਾਂ।੧੧।

ਚੌਪਈ

ਯਾਰ ਨੂੰ ਇਸ ਤਰ੍ਹਾਂ ਸਿਖਾ ਦਿੱਤਾ ਅਤੇ ਆਪ ਜਾ ਕੇ ਰਾਜੇ ਨੂੰ ਦਸਿਆ ਕਿ ਜਿਸ ਬਾਲਕ ਪੁੱਤਰ ਨੂੰ ਮੈਂ ਗੰਵਾ ਦਿੱਤਾ ਸੀ, ਉਹ ਮੈਂ ਅਜ ਖੋਜ ਕੇ ਪ੍ਰਾਪਤ ਕਰ ਲਿਆ ਹੈ।੧੨।

ਰਾਜਾ ਇਹ ਬਚਨ ਸੁਣ ਕੇ ਆਨੰਦਿਤ ਹੋਇਆ ਅਤੇ ਉਸ ਨੂੰ ਆਪਣੇ ਕੋਲ ਬੁਲਾ ਲਿਆ। ਤਦ ਰਾਣੀ ਨੇ ਇਸ ਤਰ੍ਹਾਂ ਕਿਹਾ-- ਹੇ ਪੁੱਤਰ! ਤੂੰ ਸਾਡੀ ਗੱਲ ਸੁਣ।੧੩।

ਤੂੰ ਆਪਣੀ ਸਾਰੀ ਬੀਤੀ (ਸਾਨੂੰ) ਸੁਣਾ ਅਤੇ ਸਾਡੇ ਸਾਰੇ ਦੁਖਾਂ ਨੂੰ ਸਾੜ ਦੇ। ਰਾਜੇ ਨੂੰ ਸਾਫ਼ ਸਾਫ਼ ਦਸ ਅਤੇ ਰਾਜ ਪੁੱਤਰ ਹੋ ਕੇ ਰਾਜ ਕਰ।੧੪।

ਹੇ ਰਾਣੀ! ਸੁਣੋ, ਮੈਂ ਕੀ ਦਸਾਂ। ਮੈਂ ਬਾਲਕ ਸਾਂ ਅਤੇ ਕੁਝ ਨਹੀਂ ਜਾਣਦਾ ਸਾਂ। ਜੋ ਜੋਗੀ ਨੇ ਕਿਹਾ ਸੀ, ਉਹੀ ਤੁਹਾਨੂੰ ਦਸਦਾ ਹਾਂ ਅਤੇ ਤੁਹਾਡੇ ਦੁਖ ਅਤੇ ਸੰਤਾਪ ਨੂੰ ਦੂਰ ਕਰਦਾ ਹਾਂ।੧੫।

ਇਕ ਦਿਨ (ਉਸ) ਜੋਗੀ ਨੇ (ਮੈਨੂੰ) ਇਸ ਤਰ੍ਹਾਂ ਦਸਿਆ ਕਿ ਇਕ ਵੱਡਾ ਸੁੰਦਰ 'ਸੂਰਤ' ਨਗਰ ਹੈ। ਮੈਂ ਬਘਿਆੜੀ ਬਣ ਕੇ ਉਥੇ ਗਿਆ ਅਤੇ ਰਾਜੇ ਦੇ ਬਾਲਕ ਪੁੱਤਰ ਨੂੰ ਪ੍ਰਾਪਤ ਕੀਤਾ।੧੬।

ਜਦ ਬਘਿਆੜੀ ਬਣ ਕੇ ਮੈਂ ਭਜਿਆ, ਤਾਂ ਲੋਕੀਂ ਅਗੋਂ ਦੌੜ ਗਏ। (ਮੈਂ) ਤੈਨੂੰ ਬਗਲੀ ਵਿਚ ਪਾ ਲਿਆ ਅਤੇ ਹੋਰ ਦੇਸ਼ ਵਲ ਚਲਾ ਗਿਆ।੧੭।

ਤਦ ਹੋਰ ਚੇਲੇ ਖਾਣ ਲਈ (ਪਦਾਰਥ) ਲੈ ਆਏ। ਉਨ੍ਹਾਂ ਨੇ ਸੁਆਮੀ ਨੂੰ ਖਵਾ ਕੇ ਪ੍ਰਸੰਨ ਕੀਤਾ। ਖਾਣ ਲਈ (ਉਨ੍ਹਾਂ ਨੇ) ਹੋਰ ਕੁਝ ਅਗੇ ਰਖਿਆ ਅਤੇ ਰਾਜੇ ਦਾ ਪੁੱਤਰ ਸਮਝ ਕੇ ਮੈਨੂੰ ਛੱਡ ਦਿੱਤਾ।੧੮।

ਦੋਹਰਾ

ਰਾਣੀ ਨੇ ਇਹ ਗੱਲ ਸੁਣ ਕੇ ਅੱਖਾਂ ਵਿਚੋਂ ਹੰਝੂ ਵਗਾਏ ਅਤੇ ਰਾਜੇ ਦੇ ਵੇਖਦਿਆਂ ਯਾਰ ਨੂੰ ਪੁੱਤਰ ਕਹਿ ਕੇ ਗਲੇ ਨਾਲ ਲਗਾ ਲਿਆ।੧੯।

ਚੌਪਈ

(ਜਦ) ਪੁੱਤਰ ਬਾਲਕ ਹੁੰਦਾ ਸੀ, ਤਦ ਚੁਰਾ ਲਿਆ ਗਿਆ। ਪਰ ਮੇਰੇ ਚੰਗੇ ਭਾਗਾਂ ਕਰ ਕੇ ਹੀ ਜੀਵਿਤ ਬਚਿਆ ਹੈ। ਇਹ ਕਿਸੇ ਕੰਮ ਲਈ ਹੀ (ਇਸ) ਦੇਸ਼ ਵਲ ਆਇਆ ਸੀ। ਸੋ ਅਜ ਮੈਂ ਖੋਜ ਕੇ ਪ੍ਰਾਪਤ ਕਰ ਲਿਆ ਹੈ।੨੦।

ਗਹਿ ਗਹਿ ਤਾ ਕੋ ਗਰੇ ਲਗਾਵੈ। ਦੇਖਤ ਰਾਵ ਚੁੰਬਿ ਮੁਖ ਜਾਵੈ।
ਅਪਨੇ ਧਾਮ ਸੇਜ ਡਸਵਾਈ। ਤਾ ਸੋ ਰੈਨਿ ਬਿਰਾਜਤ ਜਾਈ। ੨੧।

ਆਠੋ ਜਾਮ ਧਾਮ ਤਿਹ ਰਾਖੈ। ਪੂਤ ਪੂਤ ਮੁਖ ਤੇ ਤਿਹ ਭਾਖੈ।
ਕਾਮ ਕੇਲ ਨਿਸਿ ਭਈ ਕਮਾਵੈ। ਮੂਰਖ ਰਾਵ ਭੇਦ ਨਹਿ ਪਾਵੈ। ੨੨। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਿਆਸਠਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੬੬। ੩੨੮੬। ਅਫਸ੍ਰੀ।*

ਦੋਹਰਾ

ਬਾਂਸ ਬਰੇਲੀ ਕੇ ਬਿਖੈ ਬੀਰ ਬਡੇ ਧਨ ਰਾਵ।
ਸਾਹ ਪਰੀ ਤਾ ਕੀ ਤ੍ਰਿਯਾ ਰਾਖਤ ਸਭ ਕੇ ਭਾਵ। ੧।

ਚੌਪਈ

ਏਕ ਪਾਤ੍ਰ ਰਾਜਾ ਕੇ ਆਈ। ਭੂਖਨ ਬਸਤ੍ਰ ਅਨੂਪ ਸੁਹਾਈ।
ਨ੍ਰਿਪ ਬਰ ਅਟਿਕ ਤਵਨ ਪਰ ਗਯੋ। ਰਾਨਿਨ ਡਾਰਿ ਹ੍ਰਿਦੈ ਤੇ ਦਯੋ। ੨।

ਦੋਹਰਾ

ਏਕ ਭ੍ਰਾਤ ਨ੍ਰਿਪ ਕੋ ਹੁਤੋ ਜਾ ਕੋ ਰੂਪ ਅਪਾਰ।
ਸਾਹ ਪਰੀ ਤਾ ਸੋ ਬਿਧੀ ਰਾਜਾ ਕੋ ਡਰ ਡਾਰਿ। ੩।

ਚੌਪਈ

ਨਿਤਪ੍ਰਤਿ ਰਾਨੀ ਤਾਹਿ ਬੁਲਾਵੈ। ਕਾਮ ਭੋਗ ਤਿਹ ਸੰਗ ਕਮਾਵੈ।
ਰਾਜਾ ਕੋ ਹਿਯ ਤੇ ਬਿਸਰਾਯੋ। ਤਾ ਕੋ ਰਾਜ ਦੇਉ ਠਹਰਾਯੋ। ੪।

ਅਬ ਮੈ ਰਾਜ ਦੇਤ ਹੋ ਤੇ ਕੋ। ਨਿਜੁ ਨਾਰੀ ਕਰਿਯਹੁ ਤੁਮ ਮੋ ਕੋ।
ਜੋ ਮੈ ਤੁਮੈ ਕਹੋ ਸੋ ਕਰਿਯਹੁ। ਯਾ ਰਾਜਾ ਤੇ ਨੈਕ ਨ ਡਰਿਯਹੁ। ੫।

ਮਨ ਬੀਸਕ ਇਕ ਬਿਸਹਿ ਮੰਗੈਯੈ। ਸਭ ਭੋਜਨ ਕੇ ਬੀਚ ਡਰੈਯੈ।
ਰਾਜਾ ਸਹਿਤ ਆਨ ਸਭ ਖੈਰੈ। ਛਿਨਕਿਕ ਬਿਖੈ ਮ੍ਰਿਤਕ ਹ੍ਰੈ ਜੈਰੈ। ੬।

ਦੋਹਰਾ

ਤਿਨ ਕੋ ਪ੍ਰਥਮ ਸੰਘਾਰਿ ਕੈ ਲੀਜੈ ਰਾਜੁ ਛਿਨਾਇ।
ਆਪ ਦੇਸ ਪਤਿ ਹੂਜਿਯੈ ਮੋਹਿ ਸਹਿਤ ਸੁਖ ਪਾਇ। ੭।

ਚੌਪਈ

ਤਬ ਤਿਨ ਜਾਰ ਕਾਜ ਸੋਊ ਕਿਯੋ। ਸੈਨ ਸਹਿਤ ਨਿਵਤੋ ਨ੍ਰਿਪ ਦਿਯੋ।
ਸਭ ਭੋਜਨ ਭੀਤਰ ਬਿਸੁ ਡਾਰੀ। ਸਭਹਿਨ ਬੇਸ੍ਵਾ ਸਹਿਤ ਖਵਾਰੀ। ੮।

ਉਸ ਨੂੰ ਫੜ ਫੜ ਕੇ ਗਲੇ ਲਗਾਉਂਦੀ ਅਤੇ ਰਾਜੇ ਦੇ ਵੇਖਦਿਆਂ (ਉਸ ਦਾ) ਮੂੰਹ ਚੁੰਮ ਲੈਂਦੀ। ਉਸ ਦੀ ਆਪਣੇ ਘਰ ਵਿਚ ਸੋਜ ਵਿਛਵਾਈ ਅਤੇ ਰਾਤ ਨੂੰ ਉਸ ਨਾਲ ਬਿਰਾਜਣ ਲਗੀ।੨੧।

ਅੱਠੇ ਪਹਿਰ ਉਸ ਨੂੰ ਘਰ ਵਿਚ ਰਖਦੀ ਅਤੇ ਉਸ ਨੂੰ ਮੂੰਹੋਂ ਪੁੱਤਰ ਪੁੱਤਰ ਕਹਿੰਦੀ। ਰਾਤ ਦਿਨ ਉਸ ਨਾਲ ਕਾਮ-ਕ੍ਰੀੜਾ ਕਰਦੀ। ਪਰ ਮੂਰਖ ਰਾਜਾ ਕੋਈ ਭੇਦ ਸਮਝ ਨ ਸਕਦਾ।੨੨।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੬। ੩੨੯੬। ਚਲਦਾ।*

ਦੌਹਰਾ

ਬਾਂਸ ਬਰੇਲੀ ਵਿਚ ਧਨ ਰਾਵ ਨਾਂ ਦਾ ਬਹੁਤ ਵੱਡਾ ਸੂਰਮਾ ਸੀ। ਉਸ ਦੀ ਸ਼ਾਹ ਪਰੀ ਨਾਂ ਦੀ ਇਸਤਰੀ ਸਭ ਦਾ ਆਦਰ ਭਾਵ ਕਰਦੀ ਸੀ।੧।

ਚੌਪਈ

ਇਕ ਵੇਸਵਾ ('ਪਾਤ੍ਰ') ਰਾਜੇ ਪਾਸ ਆਈ ਜੋ ਸੁੰਦਰ ਬਸਤ੍ਰਾਂ ਅਤੇ ਗਹਿਣਿਆਂ ਨਾਲ ਖੂਬ ਸਜੀ ਹੋਈ ਸੀ। ਰਾਜਾ ਉਸ ਉਤੇ ਮੋਹਿਤ ਹੋ ਗਿਆ ਅਤੇ ਰਾਣੀ ਨੂੰ ਮਨ ਤੋਂ ਵਿਸਾਰ ਦਿੱਤਾ।੨।

ਦੌਹਰਾ

ਰਾਜੇ ਦਾ ਇਕ ਭਰਾ ਹੁੰਦਾ ਸੀ ਜਿਸ ਦਾ ਰੂਪ ਅਪਾਰ ਸੁੰਦਰ ਸੀ। ਸ਼ਾਹ ਪਰੀ ਰਾਜੇ ਦਾ ਡਰ ਛਡ ਕੇ ਉਸ ਨਾਲ ਫਸ ਗਈ।੩।

ਚੌਪਈ

ਰਾਣੀ ਉਸ ਨੂੰ ਰੋਜ ਬੁਲਾਉਣ ਲਗੀ। ਉਸ ਨਾਲ ਕਾਮ-ਕ੍ਰੀੜਾ ਕਰਨ ਲਗੀ। (ਉਸ ਨੇ) ਰਾਜੇ ਨੂੰ ਹਿਰਦੇ ਤੋਂ ਭੁਲਾ ਦਿੱਤਾ (ਅਤੇ ਮਨ ਵਿਚ) ਫੈਸਲਾ ਕਰ ਲਿਆ ਕਿ ਉਸ ਨੂੰ ਰਾਜ ਦਿਵਾਵਾਂਗੀ।੪।

ਹੁਣ ਮੈਂ ਤੈਨੂੰ ਰਾਜ ਦਿਆਂਗੀ ਅਤੇ ਤੂੰ ਮੈਨੂੰ ਆਪਣੀ ਪਤਨੀ ਬਣਾ ਲਈਂ। ਜੋ ਮੈਂ ਤੈਨੂੰ ਕਹਾਂਗੀ, ਉਹੀ ਕਰੀਂ ਅਤੇ ਇਸ ਰਾਜੇ ਤੋਂ ਜ਼ਰਾ ਜਿੰਨਾ ਵੀ ਨ ਡਰੀਂ।੫।

ਵੀਹ ਕੁ ਮਣ ਇਕ ਜ਼ਹਿਰ ਮੰਗਵਾ ਅਤੇ ਸਾਰਿਆਂ ਦੇ ਭੋਜਨ ਵਿਚ ਪਾ ਦੇ। ਰਾਜੇ ਸਮੇਤ ਸਾਰੇ ਆ ਕੇ ਖਾਣਗੇ ਅਤੇ ਇਕ ਛਿਣ ਵਿਚ ਸਾਰੇ ਮਰ ਜਾਣਗੇ।੬।

ਦੌਹਰਾ

ਉਨ੍ਹਾਂ ਨੂੰ ਪਹਿਲਾਂ ਮਾਰ ਕੇ (ਫਿਰ) ਰਾਜ ਖੋਹ ਲੈ ਅਤੇ ਆਪ ਦੇਸ ਦਾ ਸੁਆਮੀ ਬਣ ਕੇ ਮੇਰੇ ਸਹਿਤ ਸੁਖ ਪ੍ਰਾਪਤ ਕਰ।੭।

ਚੌਪਈ

ਤਦ ਉਸ ਦੇ ਯਾਰ ਨੇ ਉਹੀ ਕੰਮ ਕੀਤਾ ਅਤੇ ਰਾਜੇ ਨੂੰ ਸੈਨਾ ਸਹਿਤ ਨਿਉਤਾ ਦਿੱਤਾ। ਸਭ ਦੇ ਭੋਜਨ ਵਿਚ ਜ਼ਹਿਰ ਪਾ ਦਿੱਤੀ ਅਤੇ ਵੇਸਵਾ ਸਮੇਤ ਸਭ ਨੂੰ ਖਵਾ ਦਿੱਤੀ।੮।

ਸੈਨ ਸਹਿਤ ਭਛਤ ਨ੍ਰਿਪ ਭਏ। ਘਰਿਕਿਕ ਬਿਥੈ ਮੋਤ ਮਰਿ ਗਏ।
ਜਿਯਤ ਬਚੇ ਤੋ ਤਿਨ ਗਹਿ ਘਾਏ। ਤਿਨ ਤੇ ਏਕ ਜਾਨ ਨਹਿ ਪਾਏ। ੯।

ਤਿਨ ਕੋ ਮਾਰਿ ਰਾਜ ਤਿਨ ਲਿਯੋ। ਤਾ ਕੋ ਨਿਜੁ ਨਾਰੀ ਲੈ ਕਿਯੋ।
ਹਾਥ ਠਾਢ ਕੀਨੋ ਤਿਹ ਘਾਯੋ। ਪਾਇ ਪਰਿਯੋ ਤਿਹ ਆਨਿ ਮਿਲਾਯੋ। ੧੦।

ਐਸੇ ਚਰਿਤ ਚੰਚਲਾ ਕੀਨੋ। ਨਿਜੁ ਨਾਯਕ ਕੋ ਬਧ ਕਰਿ ਦੀਨੋ।
ਔਰ ਸੂਰਮਨ ਕੋ ਬਧ ਕਿਯੋ। ਰਾਜ ਜਾਰ ਅਪਨੈ ਕੋ ਦਿਯੋ। ੧੧।

ਦੋਹਰਾ

ਇਹ ਚਰਿਤੁ ਸੋ ਚੰਚਲਾ ਨਿਜੁ ਨਾਯਕ ਕੋ ਮਾਰਿ।
ਰਾਜ ਜਾਰ ਕੋ ਲੈ ਦਿਯੋ ਐਸੇ ਖੇਲਿ ਖਿਲਾਰਿ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਸਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬੭। ੩੩੦੮। ਅਫਸ੍ਰੀ।

ਦੋਹਰਾ

ਪਛਿਮ ਕੋ ਰਾਜਾ ਰਹੈ ਰਨ ਮੰਡਨ ਸਿੰਘ ਨਾਮ।
ਦੇਸ ਦੇਸ ਕੇ ਏਸ ਜਿਹ ਪੂਜਤ ਆਠੇ ਜਾਮ। ੧।
ਵਾ ਰਾਜਾ ਕੀ ਬਲਿਭਾ ਜੋਤਿ ਮਤੀ ਸੁਭ ਕਾਰਿ।
ਤੀਨ ਭਵਨ ਭੀਤਰ ਨਹੀ ਜਾ ਸਮ ਰਾਜ ਕੁਮਾਰਿ। ੨।

ਚੌਪਈ

ਏਕ ਪਾਤ੍ਰ ਰਾਜਾ ਪਹਿ ਆਈ। ਨਿਜੁ ਹਾਥਨ ਬਿਧਿ ਜਾਨੁ ਬਨਾਈ।
ਤਾ ਪਰ ਅਟਕ ਰਾਵ ਕੀ ਭਈ। ਰਾਨੀ ਬਿਸਰਿ ਹ੍ਰਿਦੈ ਤੈ ਗਈ। ੩।

ਦੋਹਰਾ

ਤਬ ਰਾਨੀ ਚਿਤ ਕੇ ਬਿਥੈ ਰਹੀ ਅਧਿਕ ਹੀ ਖੀਝਿ।
ਵਾ ਬੇਸ੍ਰਾ ਪਰਿ ਰਾਵ ਕੀ ਸੁਨਿ ਸੁਵਨਨ ਅਤਿ ਰੀਝਿ। ੪।

ਚੌਪਈ

ਦੇਸ ਦੇਸ ਖਬਰੈ ਦੈ ਗਈ। ਬੇਸ੍ਰਨ ਰੀਝਿ ਰਾਵ ਕੀ ਭਈ।
ਅਬਲਾ ਦੇਸ ਦੇਸ ਤੇ ਆਈ। ਆਨਿ ਰਾਵ ਕੀ ਪੁਰੀ ਸੁਹਾਈ। ੫।

ਦੋਹਰਾ

ਤਬ ਰਾਨੀ ਕ੍ਰਧਿਤ ਭਈ ਧਾਰਿ ਬਦਨ ਮੈ ਮੋਨ।
ਨ੍ਰਿਪ ਅਟਕੇ ਬੇਸ੍ਰਨ ਭਏ ਹਮੇ ਸੰਭਰਿ ਹੈ ਕੋਨ। ੬।

ਰਾਜੇ ਨੇ ਸੈਨਾ ਸਹਿਤ ਭੋਜਨ ਕੀਤਾ ਅਤੇ ਇਕ ਘੜੀ ਵਿਚ ਮੌਤ (ਆਣ ਤੇ) ਮਰ ਗਏ। ਜੋ ਜੀਉਂਦੇ ਬਚੇ ਸਨ, ਉਨ੍ਹਾਂ ਨੂੰ ਪਕੜ ਕੇ ਮਾਰ ਦਿੱਤਾ। ਉਨ੍ਹਾਂ ਵਿਚੋਂ ਇਕ ਵੀ ਜੀਉਂਦਾ ਨਹੀਂ ਜਾ ਸਕਿਆ।੯।

ਉਨ੍ਹਾਂ ਨੂੰ ਮਾਰ ਕੇ ਉਸ ਨੇ ਰਾਜ ਸੰਭਾਲ ਲਿਆ ਅਤੇ ਉਸ ਨੂੰ ਆਪਣੀ ਰਾਣੀ ਬਣਾ ਲਿਆ। ਜਿਸ ਨੇ ਵੀ ਹੱਥ ਖੜਾ ਕੀਤਾ (ਭਾਵ--ਹਥਿਆਰ ਚੁਕਿਆ) ਉਸ ਨੂੰ ਮਾਰ ਦਿੱਤਾ। ਜੋ ਪੈਰੀਂ ਪੈ ਗਿਆ, ਉਸ ਨੂੰ ਨਾਲ ਮਿਲਾ ਲਿਆ।੧੦।

ਇਸ ਤਰ੍ਹਾਂ ਦਾ ਚਰਿਤ੍ਰ ਇਸਤਰੀ ਨੇ ਕੀਤਾ ਅਤੇ ਆਪਣੇ ਪਤੀ ਦਾ ਬਧ ਕਰ ਦਿੱਤਾ। ਹੋਰ ਸੂਰਮਿਆਂ ਦਾ ਵੀ ਸੰਘਾਰ ਕਰ ਦਿੱਤਾ ਅਤੇ ਰਾਜ ਆਪਣੇ ਯਾਰ ਨੂੰ ਦੇ ਦਿੱਤਾ।੧੧।

ਦੌਹਰਾ

ਇਸ ਚਰਿਤ੍ਰ ਨਾਲ ਇਸਤਰੀ ਨੇ ਆਪਣੇ ਸੁਆਮੀ ਨੂੰ ਮਾਰ ਦਿੱਤਾ ਅਤੇ ਰਾਜ ਆਪਣੇ ਪ੍ਰੇਮੀ ਨੂੰ ਲੈ ਦਿੱਤਾ। ਇਸ ਤਰ੍ਹਾਂ ਦੀ ਖੇਡ ਖੇਡੀ।੧੨।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੭ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸ਼ੁਭ ਹੈ। ੧੬੭। ੩੩੦੮। ਚਲਦਾ।*

ਦੌਹਰਾ

ਪੱਛਮ (ਦੇਸ਼) ਵਿਚ ਰਨ ਮੰਡਨ ਸਿੰਘ ਨਾਂ ਦਾ ਇਕ ਰਾਜਾ ਸੀ ਜਿਸ ਨੂੰ ਦੇਸ਼ ਦੇਸ਼ ਦੇ ਰਾਜੇ ਅੱਠੇ ਪਹਿਰ ਪੂਜਦੇ ਸਨ।੧। ਉਸ ਰਾਜੇ ਦੀ ਜੋਤਿ ਮਤੀ ਨਾਂ ਦੀ ਸ਼ੁਭ ਕੰਮ ਕਰਨ ਵਾਲੀ ਇਸਤਰੀ ਸੀ। ਉਸ ਵਰਗੀ ਤਿੰਨਾਂ ਲੋਕਾਂ ਵਿਚ ਕੋਈ ਰਾਜ ਕੁਮਾਰੀ ਨਹੀਂ ਸੀ।੨।

ਚੌਪਈ

(ਇਕ ਵਾਰ) ਇਕ ਵੇਸਵਾ ('ਪਾਤ੍ਰ') ਰਾਜੇ ਕੋਲ ਆਈ। (ਉਹ ਇਤਨੀ ਸੁੰਦਰ ਸੀ) ਮਾਨੋ ਵਿਧਾਤਾ ਨੇ ਆਪਣੇ ਹੱਥਾਂ ਨਾਲ ਉਸ ਨੂੰ ਬਣਾਇਆ ਹੋਵੇ। ਉਸ ਉਤੇ ਰਾਜਾ ਮੋਹਿਤ ਹੋ ਗਿਆ ਅਤੇ ਰਾਣੀ ਹਿਰਦੇ ਵਿਚੋਂ ਵਿਸਰ ਗਈ।੩।

ਦੌਹਰਾ

ਤਦ ਰਾਣੀ ਮਨ ਵਿਚ ਬਹੁਤ ਹੀ ਖਿੰਝੀ ਜਦ ਉਸ ਨੇ ਰਾਜੇ ਨੂੰ ਵੇਸਵਾ ਉਤੇ ਰੀਝਿਆ ਹੋਇਆ ਸੁਣਿਆ।੪।

ਚੌਪਈ

ਦੇਸ਼ ਦੇਸ਼ ਵਿਚ ਖ਼ਬਰ ਪਹੁੰਚ ਗਈ ਕਿ ਰਾਜਾ ਵੇਸਵਾ ਉਤੇ ਮੋਹਿਤ ਹੋ ਗਿਆ ਹੈ। (ਤਦ) ਦੇਸ਼ ਦੇਸ਼ ਤੋਂ ਇਸਤਰੀਆਂ ਆ ਗਈਆਂ ਅਤੇ ਆ ਕੇ ਰਾਜੇ ਦੀ ਨਗਰੀ ਨੂੰ ਸੁਸ਼ੋਭਿਤ ਕਰਨ ਲਗੀਆਂ।੫।

ਦੌਹਰਾ

ਤਦ ਰਾਣੀ ਕ੍ਰੋਧਿਤ ਹੋ ਕੇ ਮੁਖ ਵਿਚ ਚੁਪ ਧਾਰਨ ਕਰ ਲਈ (ਅਤੇ ਸੋਚਣ ਲਗੀ ਕਿ) ਰਾਜਾ ਤਾਂ ਵੇਸਵਾਵਾਂ ਵਿਚ ਅਟਕ ਗਿਆ ਹੈ, (ਹੁਣ) ਸਾਡੀ ਸੰਭਾਲ ਕੌਣ ਕਰੇਗਾ।੬।

ਚੌਪਈ

ਐਸੇ ਜਤਨ ਕਛੂ ਅਬ ਕਰਿਯੈ। ਜਾ ਤੇ ਇਨ ਬੇਸ੍ਰਨ ਕੋ ਮਰਿਯੈ।
ਲਖਤ ਰਾਵ ਕੇ ਪ੍ਰੀਤਿ ਜਨਾਊ। ਛਲਿ ਸੋ ਬਡੋ ਕਲੇਸ ਮਿਟਾਊ। ੭।

ਅਧਿਕ ਪ੍ਰੀਤ ਬੇਸ੍ਰਨ ਸੋ ਕੀਨੀ। ਲਛਮੀ ਬਹੁਤ ਸਭਨ ਕਹ ਦੀਨੀ।
ਪ੍ਰੀਤਿ ਕਰਤ ਜਿਹ ਨਿਪਤਿ ਹਮਾਰੋ। ਸੋ ਹਮ ਕੋ ਪ੍ਰਾਨਨ ਤੇ ਪ੍ਰਯਾਰੋ। ੮।

ਇਹ ਸੁਨਿ ਬੈਨ ਫੂਲ ਨਿਪ ਗਯੋ। ਭੇਦ ਅਭੇਦ ਨ ਪਾਵਤ ਭਯੋ।
ਯਾ ਸੋ ਕਰਤ ਪ੍ਰੀਤਿ ਮੈ ਭਾਰੀ। ਰਾਨੀ ਕਰਤ ਤਾਹਿ ਰਖਵਾਰੀ। ੯।

ਦੋਹਰਾ

ਸਭ ਰਾਨੀ ਬੇਸ੍ਰਨ ਸਹਿਤ ਲੀਨੀ ਨਿਕਟਿ ਬੁਲਾਇ।
ਭਾਤਿ ਭਾਤਿ ਕੇ ਸੁਖ ਕਿਯੋ ਤਿਨ ਤੇ ਗੀਤ ਗਵਾਇ। ੧੦।

ਚੌਪਈ

ਐਸੇ ਚਰਿਤ ਨਿਤ ਨਿਪ ਕਰਈ। ਕਛੂ ਰਾਨਿਨ ਤੇ ਸੰਕ ਨ ਧਰਈ।
ਸਭ ਬੇਸ੍ਰਨ ਤੇ ਧਾਮ ਲੁਟਾਵੈ। ਜੋਤਿ ਮਤੀ ਜਿਯ ਮੈ ਪਛੁਤਾਵੈ। ੧੧।

ਤਬ ਰਾਨੀ ਨਿਪ ਤੀਰ ਉਚਾਰੋ। ਸੁਨੋ ਨਿਪਤਿ ਜੂ ਬਚਨ ਹਮਾਰੋ।
ਬੇਰੀ ਏਕ ਬੈਠਿ ਸੁਖ ਕੀਜੈ। ਦੂਜੀ ਨਾਵ ਬੇਸਵਨ ਦੀਜੈ। ੧੨।

ਹਮ ਤੁਮ ਬੈਠਿ ਨਾਵ ਸੁਖ ਕੈਹੈ। ਇਨ ਬੇਸ੍ਰਨ ਤੇ ਗੀਤਿ ਗਵੈਹੈ।
ਜੋ ਸੁੰਦਰਿ ਇਨ ਤੇ ਲਖਿ ਲਿਜਿਯਹੁ। ਤਾ ਸੋ ਭੋਗ ਰਾਵ ਤੁਮ ਕਿਜਿਯਹੁ। ੧੩।

ਸੋ ਸੁਨਿ ਰਾਵ ਅਨੰਦਿਤ ਭਯੋ। ਤ੍ਰਿਯਨ ਸਹਿਤ ਬੇਸ੍ਰਨ ਲੈ ਗਯੋ।
ਆਮ੍ਰਿਤ ਜਹਾ ਬਹਿਤ ਨਦ ਭਾਰੋ। ਜਨੁ ਬਿਧਿ ਅਸਟਮ ਸਿੰਧੁ ਸਵਾਰੋ। ੧੪।

ਨੀਕੀ ਨਾਵ ਰਾਨਿਯਨ ਲਈ। ਬੇਰੀ ਬੁਰੀ ਬੇਸ੍ਰਨ ਦਈ।
ਅਪਨੇ ਰਾਵ ਤੀਰ ਬੈਠਾਰਿਯੋ। ਮੂਰਖ ਭੇਦ ਨ ਕਛੂ ਬਿਚਾਰਿਯੋ। ੧੫।

ਤਬ ਰਾਨੀ ਤਿਨ ਅਤਿ ਧਨੁ ਦੀਨੋ। ਬੇਰਿਯਾਰ ਅਪਨੇ ਬਸਿ ਕੀਨੋ।
ਜਹਾ ਬਹਤ ਆਮ੍ਰਿਤ ਨਦ ਭਾਰੋ। ਬੇਸ੍ਰਨ ਤਹੀ ਬੋਰਿ ਤੁਮ ਡਾਰੋ। ੧੬।

ਅਰਧ ਨਦੀ ਨਵਕਾ ਜਬ ਗਈ। ਤਬ ਹੀ ਫੋਰਿ ਮਲਾਹਨ ਦਈ।
ਸਭ ਬੇਸ੍ਰਾ ਭੂਬਨ ਤਬ ਲਾਗੀ। ਭਰੂਵਨਿ ਦਸੋ ਦਿਸਨ ਕਹ ਭਾਗੀ। ੧੭।

ਚੌਪਈ

ਹੁਣ ਕੋਈ ਅਜਿਹਾ ਯਤਨ ਕੀਤਾ ਜਾਏ, ਜਿਸ ਨਾਲ ਇਨ੍ਹਾਂ ਸਾਰੀਆਂ ਵੇਸਵਾਵਾਂ ਨੂੰ ਮਾਰ ਦਿੱਤਾ ਜਾਏ। (ਉਨ੍ਹਾਂ ਵੇਸਵਾਵਾਂ ਨਾਲ) ਰਾਜੇ ਦੇ ਵੇਖਦਿਆਂ ਪ੍ਰੀਤ ਦਾ ਵਿਖਾਵਾ ਕਰਾਂ ਪਰ ਛਲ ਕਰ ਕੇ (ਇਨ੍ਹਾਂ ਦੀ ਮੌਜੂਦਗੀ ਦਾ) ਵੱਡਾ ਕਲੇਸ਼ ਮਿਟਾ ਦਿਆਂ।੨।

(ਉਸ ਨੇ) ਵੇਸਵਾਵਾਂ ਨਾਲ ਬਹੁਤ ਪ੍ਰੀਤ ਜਤਾਈ ਅਤੇ ਸਭ ਨੂੰ ਬਹੁਤ ਧਨ ਦਿੱਤਾ। (ਅਤੇ ਮੂੰਹੋਂ ਕਹਿੰਦੀ ਕਿ) ਜਿਸ ਨਾਲ ਸਾਡੇ ਰਾਜਾ ਜੀ ਪਿਆਰ ਕਰਨ, ਉਹ ਸਾਨੂੰ ਪ੍ਰਾਣਾਂ ਨਾਲੋਂ ਵੀ ਅਧਿਕ ਪਿਆਰੀ ਹੈ।੩।

ਇਹ ਬੋਲ ਸੁਣ ਕੇ ਰਾਜਾ ਫੁਲ ਗਿਆ ਅਤੇ (ਕਿਸੇ ਪ੍ਰਕਾਰ ਦੇ) ਗੁਝੇ ਭੇਦ ਨੂੰ ਸਮਝ ਨ ਸਕਿਆ। (ਸਗੋਂ ਸੋਚਣ ਲਗਿਆ ਕਿ) ਜਿਨ੍ਹਾਂ ਨਾਲ ਮੈਂ ਬਹੁਤ ਪ੍ਰੇਮ ਕਰਦਾ ਹਾਂ, ਰਾਣੀ ਉਨ੍ਹਾਂ ਦੀ ਰਾਖੀ ਕਰਦੀ ਹੈ।੪।

ਦੋਹਰਾ

(ਰਾਜੇ ਨੇ) ਸਾਰੀਆਂ ਰਾਣੀਆਂ ਨੂੰ ਵੇਸਵਾਵਾਂ ਸਮੇਤ ਆਪਣੇ ਕੋਲ ਬੁਲਾ ਲਿਆ ਅਤੇ ਉਨ੍ਹਾਂ ਤੋਂ ਗੀਤ ਗਵਾ ਗਵਾ ਕੇ ਬਹੁਤ ਸੁਖ ਪ੍ਰਾਪਤ ਕੀਤਾ।੧੦।

ਚੌਪਈ

ਇਸ ਤਰ੍ਹਾਂ ਦੇ ਕੰਮ ਰਾਜਾ ਹਰ ਰੋਜ਼ ਕਰਦਾ ਅਤੇ ਰਾਣੀਆਂ ਤੋਂ ਕੁਝ ਵੀ ਸੰਗ ਨ ਕਰਦਾ। (ਰਾਜਾ) ਸਾਰੀਆਂ ਵੇਸਵਾਵਾਂ ਉਤੇ ਘਰ ਲੁਟਾ ਰਿਹਾ ਸੀ। ਜੋਤਿ ਮਤੀ (ਰਾਣੀ) ਮਨ ਵਿਚ ਬਹੁਤ ਪਛਤਾਉਂਦੀ ਸੀ (ਭਾਵ— ਦੁਖੀ ਹੁੰਦੀ ਸੀ)।੧੧।

ਤਦ ਰਾਣੀ ਨੇ ਰਾਜੇ ਕੋਲ ਕਿਹਾ-- ਹੇ ਰਾਜਾ ਜੀ! ਮੇਰੀ ਗੱਲ ਸੁਣੋ। ਇਕ ਬੇੜੀ ਵਿਚ (ਤੁਸੀਂ ਤੇ ਮੈਂ) ਬੈਠ ਕੇ ਸੁਖ ਮੰਨਾਈਏ ਅਤੇ ਦੂਜੀ ਬੇੜੀ ਵੇਸਵਾਵਾਂ ਨੂੰ ਦੇਈਏ।੧੨।

(ਇਕ) ਬੇੜੀ ਵਿਚ ਤੁਸੀਂ ਤੇ ਮੈਂ ਬੈਠ ਕੇ ਸੁਖ ਪ੍ਰਾਪਤ ਕਰੀਏ ਅਤੇ ਇਨ੍ਹਾਂ ਵੇਸਵਾਵਾਂ ਤੋਂ ਗੀਤ ਗਵਾਈਏ। ਇਨ੍ਹਾਂ ਵਿਚੋਂ ਜੋ (ਤੁਹਾਨੂੰ) ਸੁੰਦਰ ਲਗੇ, ਉਸ ਨਾਲ ਹੇ ਰਾਉ ਜੀ! ਤੁਸੀਂ ਭੋਗ ਕਰਨਾ।੧੩।

ਇਹ ਗੱਲ ਸੁਣ ਕੇ ਰਾਜਾ ਆਨੰਦਿਤ ਹੋਇਆ ਅਤੇ ਰਾਣੀਆਂ ਸਮੇਤ ਵੇਸਵਾਵਾਂ ਨੂੰ ਉਥੇ ਲੈ ਗਿਆ ਜਿਥੇ ਆਪ੍ਰੰ ਨਾਂ ਦਾ ਵੱਡਾ ਦਰਿਆ ਵਗਦਾ ਸੀ (ਜੋ ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਵਿਧਾਤਾ ਨੇ ਅੱਠਵਾਂ ਸਮੁੰਦਰ ਬਣਾਇਆ ਹੋਵੇ।੧੪।

ਚੰਗੀ ਬੇੜੀ ਰਾਣੀ ਨੇ ਆਪ ਰਖ ਲਈ ਅਤੇ ਨੁਕਸ ਵਾਲੀ ਬੇੜੀ ਵੇਸਵਾਵਾਂ ਨੂੰ ਦੇ ਦਿੱਤੀ। ਰਾਜੇ ਨੂੰ ਆਪਣੇ ਕੋਲ ਬਿਠਾ ਲਿਆ। (ਉਹ) ਮੂਰਖ ਇਸ ਭੇਦ ਨੂੰ ਨ ਸਮਝ ਸਕਿਆ।੧੫।

ਤਦ ਰਾਣੀ ਨੇ ਮਲਾਹਾਂ ('ਬੇਰਿਯਾਰ') ਨੂੰ ਬਹੁਤ ਧਨ ਦੇ ਕੇ ਉਨ੍ਹਾਂ ਨੂੰ ਆਪਣੇ ਵਸ ਵਿਚ ਕਰ ਲਿਆ (ਅਤੇ ਕਿਹਾ-- ਜਿਥੇ ਆਪ੍ਰੰ ਨਦੀ ਦਾ (ਤੇਜ਼) ਵਹਾ ਹੋਵੇ, ਵੇਸਵਾਵਾਂ ਨੂੰ ਉਥੇ ਡਬੋ ਦਿਓ।੧੬।

ਜਦ ਨੌਕਾ ਨਦੀ ਦੇ ਅੱਧ ਵਿਚ ਪਹੁੰਚ ਗਈ ਤਾਂ ਮਲਾਹਾਂ ਨੇ ਉਸ ਨੂੰ ਤੋੜ ਦਿੱਤਾ। ਤਦ ਸਭ ਵੇਸਵਾਵਾਂ ਡੁਬਣ ਲਗੀਆਂ ਤਾਂ ਦਾਸੀਆਂ ('ਭਰੁਵਨਿ' ਭੜੂਈ ਦੀ ਇਸਤਰੀ) ਦਸਾਂ ਦਿਸ਼ਾਵਾਂ ਵਲ ਭਜਣ ਲਗੀਆਂ (ਅਰਥਾਤ— ਇਧਰ ਉਧਰ ਭਜਣ ਲਗੀਆਂ)।੧੭।

ਬੇਸ੍ਵਾ ਸਕਲ ਗੁਚਕਿਯਨ ਖਾਹੀ। ਠੌਰ ਨ ਰਹੀ ਭਾਜਿ ਜਿਤ ਜਾਹੀ।
ਹਾਇ ਹਾਇ ਰਾਨੀ ਤਬ ਕਰਈ। ਇਨ ਮੂਏ ਰਾਜਾ ਇਹ ਮਰਈ। ੧੮।

ਰਾਵ ਸੁਨਤ ਇਨ ਕਹੈ ਨਿਕਾਰਹੁ। ਸਖਿਯਨ ਕਹਿਯੋ ਬੋਰ ਗਹਿ ਡਾਰਹੁ।
ਅਮਿਤ ਮ੍ਰਿਦੰਗ ਬਹਤ ਕਹੂੰ ਜਾਹੀ। ਬੇਸ੍ਵਾ ਕਹੀ ਗੁਚਕਿਯਨ ਖਾਹੀ। ੧੯।

ਮੁਰਲੀ ਮੁਰਜ ਤੰਬੂਰਾ ਬਹੈ। ਭਰੂਆ ਬਹੇ ਜਾਤਿ ਨਹਿ ਕਹੇ।
ਭਰੂਅਨਿ ਕਹੂੰ ਪੁਕਾਰਤ ਜਾਹੀ। ਬੇਸ੍ਵਾਨ ਰਹੀ ਕਛੂ ਸੁਧਿ ਨਾਹੀ। ੨੦।

ਭੂਬਿ ਭੂਬਿ ਭਰੂਆ ਕਹੂੰ ਮਰੇ। ਭਰੂਅਨਿ ਉਦਰ ਨੀਰ ਸੋ ਭਰੇ।
ਬੇਸ੍ਵਾ ਏਕ ਜਿਯਤ ਨਹਿ ਬਾਚੀ। ਐਸੀ ਮਾਰ ਕਿਰੀਚਕ ਮਾਚੀ। ੨੧।

ਗੁਚਕਿ ਖਾਤ ਬੇਸ੍ਵਾ ਜੇ ਗਈ। ਟੰਗਰਨਿ ਪਕਰਿ ਬੋਰਿ ਸੋਊ ਦਈ।
ਹਾਇ ਹਾਇ ਨ੍ਰਿਪ ਠਾਢ ਪੁਕਾਰੈ। ਕੋ ਪਹੁਚੈ ਤਿਨ ਖੈਚਿ ਨਿਕਾਰੈ। ੨੨।

ਜੋ ਬੇਸ੍ਵਾ ਕਾਢਨ ਕਹ ਗਯੋ। ਭੂਬਤ ਵਹੂ ਨਦੀ ਮਹਿ ਭਯੋ।
ਧਾਰ ਧਾਰ ਭਰੂਅਨਿ ਇਕ ਕਰਹੀ। ਭੂਬਿ ਭੂਬਿ ਸਰਿਤਾ ਮੋ ਮਰਹੀ। ੨੩।

ਕੂਕਿ ਕੂਕਿ ਬੇਸ੍ਵਾ ਸਭ ਹਾਰੀ। ਕਿਨਹੀ ਪੁਰਖ ਨ ਐਚਿ ਨਿਕਾਰੀ।
ਭਰੂਆ ਮਰਿ ਭਰੂਅਨਿ ਜੁਤ ਰਹੇ। ਇਕ ਸੋ ਸਾਠਿ ਤਾਇਫੇ ਬਹੇ। ੨੪।

ਦੋਹਰਾ

ਦਸ ਦਸ ਮਨ ਤਿਲਕੈ ਭਈ ਖਟ ਮਨ ਭਈ ਇਜਾਰ।
ਭੂਬਿ ਮਰੀ ਬੇਸ੍ਵਾ ਸਕਲ ਕੋਊ ਨ ਸਕਿਯੋ ਨਿਕਾਰਿ। ੨੫।

ਚੌਪਈ

ਤਬ ਰਾਨੀ ਨ੍ਰਿਪ ਪੈ ਚਲਿ ਗਈ। ਭਾਤਿ ਭਾਤਿ ਸਮੁਝਾਵਤ ਭਈ।
ਪਤਿ ਤੁਮ ਕਛੂ ਸੋਕ ਨ ਬਿਚਾਰਹੁ। ਇਨ ਰਨਿਯਨ ਕੇ ਸੰਗ ਬਿਹਾਰਹੁ। ੨੬।
ਔਰ ਬੇਸ੍ਵਾ ਬੋਲਿ ਪਠੈਯਹੁ। ਕਾਮ ਕੋਲ ਤਿਨ ਸੰਗ ਕਮੈਯਹੁ।
ਜੋ ਤੁਮ ਕੋ ਰਾਖਿਯੋ ਕਰਤਾਰਾ। ਹੋਇ ਸੁੰਦਰੀ ਕਈ ਹਜਾਰਾ। ੨੭।

ਦੋਹਰਾ

ਮੂੜ ਰਾਵ ਚੁਪ ਹੈ ਰਹਿਯੋ ਸਕਿਯੋ ਨ ਚਰਿਤ ਬਿਚਾਰਿ।
ਪ੍ਰਗਟ ਅਖਾਰੇ ਸਾਠਿ ਸਤ ਰਾਨੀ ਦਏ ਸੰਘਾਰਿ। ੨੮। ੧।

ਇਤਿ ਸ੍ਰੀ ਚਰਿਤ੍ਰ ਪਦ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਸਠਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੬੮। ੩੩੩੬। ਅਫ਼ਜ਼ੂ।

ਸਾਰੀਆਂ ਵੇਸਵਾਵਾਂ ਗੋਤੇ ਖਾਣ ਲਗੀਆਂ। (ਨੇੜੇ) ਕੋਈ ਥਾਂ ਨਹੀਂ ਸੀ ਜਿਥੇ ਭਜ ਕੇ ਜਾਂਦੀਆਂ। ਤਦ ਰਾਣੀ 'ਹਾਇ ਹਾਇ' ਕਰਨ ਲਗੀ (ਅਤੇ ਕਹਿਣ ਲਗੀ ਕਿ) ਇਨ੍ਹਾਂ ਦੇ ਮੋਇਆਂ ਇਹ ਰਾਜਾ ਵੀ ਮਰ ਜਾਏਗਾ।੧੮।

ਰਾਜੇ ਨੂੰ ਸੁਣਾਉਂਦੀ ਹੋਈ ਕਹਿੰਦੀ ਕਿ ਇਨ੍ਹਾਂ ਨੂੰ ਬਚਾਓ ਅਤੇ ਸਖੀਆਂ ਨੂੰ ਕਹਿੰਦੀ ਕਿ ਇਨ੍ਹਾਂ ਨੂੰ ਡਬੋ ਦਿਓ। ਕਿਤੇ ਬੇਸ਼ੁਮਾਰ ਢੋਲਕੀਆਂ ਰੁੜ੍ਹੀ ਜਾ ਰਹੀਆਂ ਸਨ ਅਤੇ ਕਿਤੇ ਵੇਸਵਾਵਾਂ ਗੋਤੇ ਖਾ ਰਹੀਆਂ ਸਨ।੧੯।

ਮੁਰਲੀਆਂ, ਮੁਰਜ ਅਤੇ ਤੰਬੂਰੇ ਵਹਿ ਰਹੇ ਸਨ। (ਅਨੇਕ) ਭੜੂਏ ਰੁੜ੍ਹ ਰਹੇ ਸਨ, (ਜਿਨ੍ਹਾਂ ਦਾ) ਵਰਣਨ ਨਹੀਂ ਕੀਤਾ ਜਾ ਸਕਦਾ। ਕਿਤੇ ਭੜੂਇਆਂ ਦੀਆਂ ਇਸਤਰੀਆਂ ਪੁਕਾਰਦੀਆਂ ਜਾ ਰਹੀਆਂ ਸਨ ਅਤੇ ਵੇਸਵਾਵਾਂ ਨੂੰ ਕੋਈ ਸੁੱਧ ਨਹੀਂ ਰਹੀ ਸੀ। ੨੦।

ਕਿਤੇ ਭੜੂਏ ਡੁਬ ਡੁਬ ਕੇ ਮਰ ਗਏ ਸਨ, ਕਿਤੇ ਭੜੂਇਆਂ ਦੀਆਂ ਇਸਤਰੀਆਂ ਦੇ ਪੇਟ ਪਾਣੀ ਨਾਲ ਭਰ ਗਏ ਸਨ। ਇਕ ਵੇਸਵਾ ਵੀ ਜੀਉਂਦੀ ਨਹੀਂ ਬਚੀ। ਅਜਿਹੀ ਮਾਰ ਮਚੀ (ਜਿਹੀ ਭੀਮ ਸੈਨ ਨੇ) ਕ੍ਰੀਚਕਾਂ (ਉਤੇ ਕੀਤੀ ਸੀ)।੨੧।

ਜੇ ਗੋਤੇ ਖਾਂਦੀ ਕੋਈ ਵੇਸਵਾ (ਬਚ) ਗਈ ਤਾਂ ਉਸ ਨੂੰ ਟੰਗੋਂ ਪਕੜ ਕੇ ਡਬੋ ਦਿੱਤਾ ਗਿਆ। ਰਾਜਾ ਖੜੋਤਾ ਹੋਇਆ 'ਹਾਏ-ਹਾਏ' ਕਰਨ ਲਗਾ (ਅਤੇ ਕਹਿਣ ਲਗਾ ਕਿ) ਉਥੇ ਕੋਈ ਪਹੁੰਚੇ ਅਤੇ (ਉਨ੍ਹਾਂ ਨੂੰ) ਖਿਚ ਕੇ ਬਾਹਰ ਕਢੇ।੨੨।

ਜੇ ਵੀ ਵੇਸਵਾਵਾਂ ਨੂੰ ਕਢਣ ਲਈ ਗਿਆ, ਉਹ ਵੀ ਨਦੀ ਵਿਚ ਡੁਬ ਮੋਇਆ। ਭੜੂਇਆਂ ਦੀਆਂ ਇਸਤਰੀਆਂ (ਨਦੀ ਦੀ) ਧਾਰ ਨਾਲ ਧਾਰ ਹੋ ਗਈਆਂ ਅਤੇ ਨਦੀ ਵਿਚ ਡੁਬ ਡੁਬ ਕੇ ਮਰ ਗਈਆਂ।੨੩।

ਸਾਰੀਆਂ ਵੇਸਵਾਵਾਂ ਚੀਖ ਪੁਕਾਰ ਕਰ ਕਰ ਕੇ ਹਾਰ ਗਈਆਂ (ਪਰ) ਕਿਸੇ ਪੁਰਸ਼ ਨੇ ਉਨ੍ਹਾਂ ਨੂੰ ਖਿਚ ਕੇ ਨ ਕਢਿਆ। ਭੜੂਏ ਆਪਣੀਆਂ ਇਸਤਰੀਆਂ ਸਹਿਤ ਉਥੇ ਹੀ ਰਹੇ (ਭਾਵ[] ਡੁਬ ਗਏ)। ਇਕ ਸੌ ਸਠ ਵੇਸਵਾਵਾਂ ਰੁੜ੍ਹ ਗਈਆਂ।੨੪।

ਦੌਹਰਾ

ਪਾਣੀ ਨਾਲ ਭਿਜ ਕੇ (ਉਨ੍ਹਾਂ ਦੇ) ਜਾਮੇ ਦਸ ਦਸ ਮਣ ਦੇ ਹੋ ਗਏ ਅਤੇ ਛੇ ਛੇ ਮਣ ਦੀਆਂ ਸਲਵਾਰਾਂ ਹੋ ਗਈਆਂ। ਸਾਰੀਆਂ ਵੇਸਵਾਵਾਂ ਡੁਬ ਮਰੀਆਂ, ਉਨ੍ਹਾਂ ਨੂੰ ਕੋਈ ਵੀ ਬਾਹਰ ਨ ਕਢ ਸਕਿਆ।੨੫।

ਚੌਪਈ

ਤਦ ਰਾਣੀ ਰਾਜੇ ਕੋਲ ਚਲ ਕੇ ਗਈ ਅਤੇ ਕਈ ਢੰਗਾਂ ਨਾਲ ਸਮਝਾਉਣ ਲਗੀ। ਹੇ ਪਤੀ ਦੇਵ! ਤੁਸੀਂ ਕੁਝ ਵੀ ਦੁਖ ਨ ਮਨਾਓ। ਇਨ੍ਹਾਂ ਰਾਣੀਆਂ ਨਾਲ ਵਿਹਾਰ ਕਰੋ।੨੬।

(ਮੈਂ ਤੁਹਾਨੂੰ) ਹੋਰ ਵੇਸਵਾਵਾਂ ਬੁਲਾ ਦਿੰਦੀ ਹਾਂ। ਉਨ੍ਹਾਂ ਨਾਲ ਕਾਮ-ਕ੍ਰੀੜਾ ਕਰਨਾ। ਜੇ ਤੁਹਾਨੂੰ ਕਰਤਾਰ ਨੇ ਰਖ ਲਿਆ ਹੈ (ਤਾਂ ਫਿਰ) ਸੁੰਦਰੀਆਂ ਕਈ ਹਜ਼ਾਰ ਹੋਰ ਹੋ ਜਾਣਗੀਆਂ।੨੭।

ਦੌਹਰਾ

ਮੂਰਖ ਰਾਜਾ ਚੁਪ ਹੋ ਰਿਹਾ ਅਤੇ ਚਰਿਤ੍ਰ ਨੂੰ ਵਿਚਾਰ ਨ ਸਕਿਆ। ਰਾਣੀ ਨੇ ਦਿਨ ਦੀਵੀਂ ਇਕ ਸੌ ਸਠ ਵੇਸਵਾਵਾਂ ਦਾ ਅਖਾੜਾ ਸੰਘਾਰ ਦਿੱਤਾ।੨੮।

ਇਥੇ ਸ੍ਰੀ ਚਰਿਤ੍ਰਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੮। ੩੩੩੬। ਚਲਦਾ।

ਚੌਪਈ

ਬ੍ਰਿਜ ਮਹਿ ਏਕ ਅਹੀਰਨਿ ਰਹੈ। ਸਾਹ ਪਰੀ ਤਾ ਕੋ ਜਗ ਕਹੈ।
ਅਤਿ ਉਤਮ ਤਿਹ ਅੰਗ ਬਿਰਾਜੈ। ਜਾ ਕੋ ਨਿਰਖਿ ਚੰਦ੍ਰਮਾ ਲਾਜੈ। ੧।

ਰੰਗੀ ਰਾਮ ਅਹੀਰਿਕ ਤਹਾ। ਲਾਗੀ ਲਗਨ ਤ੍ਰਿਯਾ ਕੀ ਉਹਾ।
ਜਬ ਸੋਯੋ ਅਪਨੋ ਪਤਿ ਜਾਨੈ। ਕਾਮ ਕੇਲ ਤਿਹ ਸੰਗ ਪ੍ਰਮਾਨੈ। ੨।

ਏਕ ਦਿਵਸ ਤਾ ਸੋ ਪਤਿ ਸੋਯੋ। ਕਾਮ ਕੇਲ ਕਰਿ ਅਤਿ ਦੁਖ ਖੋਯੋ।
ਰੰਗੀ ਰਾਮ ਤਹਾ ਚਲਿ ਆਯੋ। ਫਿਰਿ ਘਰ ਚਲਿਯੋ ਦਾਵ ਨਹਿ ਪਾਯੋ। ੩।

ਜਾਗਤ ਹੁਤੀ ਤ੍ਰਿਯਾ ਲਖਿ ਲੀਨੋ। ਨੈਨਨ ਸੈਨ ਮਿਤ੍ਰ ਕਹ ਦੀਨੋ।
ਖਾਰੀ ਹੁਤੀ ਸੁ ਐਚਿ ਮੰਗਾਈ। ਨਿਜੁ ਪਲਘਾ ਕੇ ਨਿਕਟਿ ਬਿਛਾਈ। ੪।

ਪਿਯ ਕੇ ਅੰਗ ਅਲਿੰਗਨ ਕਰਿਯੋ। ਆਸਨ ਤਿਹ ਖਾਰੀ ਪਰ ਧਰਿਯੋ।
ਮਨ ਮਾਨਤ ਕੋ ਭੋਗ ਕਮਾਯੋ। ਮੂਰਖ ਨਾਹ ਭੇਦ ਨਹਿ ਪਾਯੋ। ੫।

ਅਤਿਲ

ਚਿਮਟਿ ਚਿਮਟਿ ਕਰਿ ਭੋਗ ਅਧਿਕ ਤਾ ਸੋ ਕਿਯੋ।
ਅਧਰ ਪਾਨ ਕਰਿ ਕੈ ਕਰਿ ਜਾਰਿ ਬਿਦਾ ਦਿਯੋ।
ਸੋਤ ਰਹਿਯੋ ਮੂਰਖ ਕਛੁ ਭੇਦ ਨ ਪਾਇਯੋ।
ਹੋ ਧਰ ਖਾਰੀ ਪਰ ਕਸ ਇਨ ਕਰਮ ਕਮਾਇਯੋ। ੬।

ਦੋਹਰਾ

ਉਰ ਚਿਮਟਯੋ ਪਿਯ ਸੋ ਰਹਿਯੋ ਕੇਲ ਜਾਰ ਤਨ ਕੀਨ।
ਖਾਰੀ ਦਈ ਉਠਾਇ ਪੁਨਿ ਜਾਰ ਬਿਦਾ ਕਰਿ ਦੀਨ। ੭। ੧।

ਇਤ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਤਰਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੬੯। ੩੩੪੩। ਅਫਸ੍ਰੀ।

ਦੋਹਰਾ

ਪਲਵਲ ਕੇ ਰਾਜਾ ਰਹੈ ਸਰਬ ਸਿੰਘ ਤਿਹ ਨਾਮ।
ਦੇਸ ਦੇਸ ਕੇ ਏਸ ਜਿਹ ਭਜਤ ਆਠਹੂੰ ਜਾਮ। ੧।

ਚੌਪਈ

ਕਲਾ ਸੁ ਬੀਰ ਤਾਹਿ ਬਰ ਨਾਰੀ। ਮਥਿ ਸਮੁੰਦ੍ਰ ਜਨੁ ਸਾਤ ਨਿਕਾਰੀ।
ਜੋਬਨ ਜੋਤਿ ਅਧਿਕ ਤਿਹ ਸੋਹੈ। ਦੇਵ ਅਦੇਵਨ ਕੋ ਮਨ ਮੋਹੈ। ੨।

ਚੌਪਈ

ਬ੍ਰਜ ਦੇਸ ਵਿਚ ਇਕ ਅਹੀਰਨ (ਗੁਜਰੀ) ਰਹਿੰਦੀ ਸੀ। ਉਸ ਨੂੰ ਸਾਰੇ ਸ਼ਾਹ ਪਰੀ ਕਹਿੰਦੇ ਸਨ। ਉਸ ਦਾ ਸ਼ਰੀਰ ਬਹੁਤ ਸੁੰਦਰ ਸੀ ਜਿਸ ਨੂੰ ਵੇਖ ਕੇ ਚੰਦ੍ਰਮਾ ਸ਼ਰਮਿੰਦਾ ਹੁੰਦਾ ਸੀ।੧।

ਉਥੇ ਇਕ ਰੰਗੀ ਰਾਮ ਨਾਂ ਦਾ ਅਹੀਰ ਰਹਿੰਦਾ ਸੀ। ਉਸ ਇਸਤਰੀ ਦੀ ਉਸ ਨਾਲ ਲਗਨ ਲਗ ਗਈ ਸੀ। ਜਦ ਉਹ ਆਪਣੇ ਪਤੀ ਨੂੰ ਸੁਤਾ ਹੋਇਆ ਸਮਝਦੀ ਤਾਂ ਉਸ (ਅਹੀਰ) ਨਾਲ ਪ੍ਰੇਮ-ਕ੍ਰੀੜਾ ਕਰਦੀ।੨।

ਇਕ ਦਿਨ ਉਸ ਦਾ ਪਤੀ ਸੁਤਾ ਹੋਇਆ ਸੀ ਅਤੇ ਬਹੁਤ ਕਾਮ-ਕੋਲ ਕਰ ਕੇ ਦੁਖ ਨੂੰ ਖਤਮ ਕਰ ਦਿੱਤਾ ਸੀ। ਰੰਗੀ ਰਾਮ ਵੀ ਉਥੇ ਆ ਗਿਆ, ਪਰ ਮੌਕਾ ਨ ਮਿਲਣ ਕਰ ਕੇ ਘਰ ਨੂੰ ਪਰਤ ਚਲਿਆ।੩।

ਇਸਤਰੀ ਜਾਗਦੀ ਸੀ, (ਉਸ ਨੇ) ਵੇਖ ਲਿਆ ਅਤੇ ਮਿਤਰ ਨੂੰ ਅੱਖ ਦਾ ਇਸ਼ਾਰਾ ਕਰ ਦਿੱਤਾ। ਇਕ ਕਾਨਿਆ ਦੀ ਖਾਰੀ ਹੁੰਦੀ ਸੀ, (ਉਸ ਨੂੰ) ਖਿਚ ਕੇ ਮੰਗਵਾ ਲਿਆ ਅਤੇ ਆਪਣੇ ਪਲੰਘ ਦੇ ਨੇੜੇ ਰਖ ਦਿੱਤਾ।੪।

(ਉਸ ਨੇ) ਪ੍ਰਿਯ ਦੇ ਸ਼ਰੀਰ ਨੂੰ ਜਫੀ ਪਾ ਲਈ ਅਤੇ ਆਪਣਾ ਪੇਡੂ ਖਾਰੀ ਉਤੇ ਧਰ ਦਿੱਤਾ। ਮਨ ਦੀ ਇੱਛਾ ਅਨੁਸਾਰ ਭੋਗ ਕੀਤਾ। ਮੂਰਖ ਪਤੀ ('ਨਾਹ') ਨੇ ਭੇਦ ਨਹੀਂ ਪਾਇਆ।੫।

ਅੰਤਲ

(ਉਸ ਨੇ) ਉਸ ਨਾਲ ਚਿਮਟ ਚਿਮਟ ਕੇ ਬਹੁਤ ਭੋਗ ਕੀਤਾ ਅਤੇ ਬੁਲ੍ਹ ਚੂਸ ਕੇ ਯਾਰ ਨੂੰ ਵਿਦਾ ਕਰ ਦਿੱਤਾ। ਮੂਰਖ ਪਤੀ ਸੁੱਤਾ ਰਿਹਾ ਅਤੇ ਕੁਝ ਵੀ ਭੇਦ ਨ ਸਮਝ ਸਕਿਆ। ਇਸ ਨੇ ਖਾਰੀ ਉਤੇ ਧਰ ਕੇ ਕਿਹੋ ਜਿਹਾ ਕਰਮ ਕੀਤਾ।੬।

ਦੌਹਰਾ

(ਉਸ ਦੀ) ਛਾਤੀ ਤਾਂ ਪਤੀ ਨਾਲ ਲਗੀ ਰਹੀ ਅਤੇ ਯਾਰ ਨਾਲ ਕੇਲ-ਕ੍ਰੀੜਾ ਕਰਨ ਲਈ (ਪੇਡੂ ਖਾਰੀ ਵਲ) ਕਰ ਦਿੱਤਾ। ਫਿਰ ਖਾਰੀ ਉਠਾ ਦਿੱਤੀ ਅਤੇ ਯਾਰ ਨੂੰ ਵਿਦਾ ਕਰ ਦਿੱਤਾ।੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੬੯। ੩੩੪੩। ਚਲਦਾ।

ਦੌਹਰਾ

ਸਰਬ ਸਿੰਘ ਨਾਂ ਦਾ ਪਲਵਲ ਦਾ ਇਕ ਰਾਜਾ ਸੀ ਜਿਸ ਨੂੰ ਦੇਸ ਦੇਸ ਦੇ ਰਾਜੇ ਅੱਠੇ ਪਹਿਰ ਯਾਦ ਕਰਦੇ ਰਹਿੰਦੇ ਸਨ।੧।

ਚੌਪਈ

ਬੀਰ ਕਲਾ ਉਸ ਦੀ ਸੁੰਦਰ ਇਸਤਰੀ ਸੀ। ਮਾਨੋ ਸੱਤ ਸਮੁੰਦਰਾਂ ਨੂੰ ਮਥ ਕੇ ਕਢਿਆ ਹੋਵੇ। ਉਸ ਉਤੇ ਜੋਬਨ ਦਾ ਬਹੁਤ ਰੰਗ ਚੜ੍ਹਿਆ ਹੋਇਆ ਸੀ। ਉਹ ਦੇਵਤਿਆਂ ਅਤੇ ਦੈਤਾਂ ਦਾ ਮਨ ਮੋਹਦੀ ਸੀ।੨।

ਰਾਵਤ ਸਿੰਘ ਬਿਲੋਕਤ ਭਈ। ਹਰਿ ਅਰਿ ਬਸਿ ਰਾਨੀ ਹੈ ਗਈ।
ਸਹਚਰਿ ਪਠੈ ਬੁਲਾਯੋ ਜਬੈ। ਕਾਮ ਕੋਲ ਤਾ ਸੋ ਕ੍ਰਿਯ ਤਬੈ। ੩।

ਐਸੀ ਭਾਤਿ ਜਾਰ ਨਿਤਿ ਆਵੈ। ਵਾ ਰਾਨੀ ਸੋ ਭੋਗ ਕਮਾਵੈ।
ਦਾਸੀ ਏਕ ਤਹਾ ਚਲਿ ਆਈ। ਨਿਰਖਿ ਮੀਤ ਤਿਹ ਰਹੁਯੋ ਲੁਭਾਈ। ੪।

ਕੋਲ ਕਮਾਇ ਜਾਰ ਜਬ ਆਯੋ। ਚੇਰੀ ਕੋ ਲਖਿ ਰੂਪ ਲੁਭਾਯੋ।
ਰਨਿਯਹਿ ਡਾਰਿ ਹ੍ਰਿਦੈ ਤੇ ਦਯੋ। ਤਾ ਕੀ ਸੇਜ ਸੁਹਾਵਤ ਭਯੋ। ੫।

ਕੋਲ ਬਿਨਾ ਰਾਨੀ ਅਕੁਲਾਈ। ਤਾ ਕੋ ਪੈਂਡ ਬਿਲੋਕਨ ਆਈ।
ਕਹਾ ਰਹੇ ਪ੍ਰੀਤਮ ਨਹਿ ਆਏ। ਕਾਹੂ ਬੈਰਿਨਿ ਸੋ ਉਰਝਾਏ। ੬।

ਸੁਧਿ ਭੂਲੀ ਕਿਧੇ ਕਿਨੂੰ ਭੁਲਾਯੋ। ਖੋਜਤ ਰਹਿਯੋ ਪੈਂਡ ਨਹਿ ਪਾਯੋ।
ਤ੍ਰਾਸ ਦਿਯੋ ਕਿਨਹੂੰ ਤਿਹ ਆਈ। ਭੇਟ ਭਈ ਕੋਊ ਭਾਮਿਨਿ ਭਾਈ। ੭।

ਆਵਤ ਹੈ ਕਿ ਆਇ ਕਰ ਗਏ। ਆਵਹਿਗੇ ਕਿ ਰੂਠ ਕੇ ਗਏ।
ਮਿਲਿ ਹੈ ਯਾਰ ਆਇ ਸੁਖਦਾਈ। ਬਡੀ ਬਾਰ ਲਗਿ ਬਾਰ ਲਗਾਈ। ੮।

ਯੋ ਚਿਤ ਚਿੰਤ ਤਹਾ ਪਗੁ ਧਾਰਿਯੋ। ਮੀਤ ਚੇਰਿਯਹਿ ਰਮਤ ਨਿਹਾਰਿਯੋ।
ਸਿਰ ਪਗ ਲਗੇ ਕੋਪ ਤਬ ਭਈ। ਜਾਹਿ ਖਬਰਿ ਰਾਜ ਤਨ ਦਈ। ੯।

ਦੋਹਰਾ

ਘਰ ਖੋਏ ਬੈਠਿਯੋ ਕਹਾ ਪਰੀ ਧਾਮ ਤਵ ਧਾਰ।
ਖੜਗ ਹਾਥ ਗਹਿ ਦੇਖ ਚਲ ਆਂਧੈ ਦੋਊ ਪਸਾਰਿ। ੧੦।
ਤਬ ਰਾਜਾ ਚੇਰੀ ਭਏ ਤਾ ਕੋ ਰਮਤ ਨਿਹਾਰਿ।
ਦੁਹੂੰਅਨ ਕੋ ਮਾਰਤ ਭਯੋ ਸਕਿਯੋ ਨ ਮੂੜ ਬਿਚਾਰਿ। ੧੧।
ਇਹ ਚਰਿਤ੍ਰ ਕੈ ਚੰਚਲਾ ਰਾਜਾ ਸੋ ਛਲ ਕੀਨ।
ਜਾਰ ਤਵਨ ਚੇਰੀ ਸਹਿਤ ਪਠੈ ਧਾਮ ਜਮ ਦੀਨ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਰਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੦। ੩੩੫੫। ਅਫਜ਼ੀ।

ਦੋਹਰਾ

ਰੰਘਰਾਰੀ ਰੰਘਰੋ ਬਸੈ ਕੰਚਨ ਸਿੰਘ ਸੁ ਨਾਮ।
ਸਾਹਿਬ ਦੇਈ ਤ੍ਰਿਯਾ ਰਹੈ ਜਾਹਿ ਸਤਾਵੈ ਕਾਮ। ੧।

ਚੌਪਈ

ਤਾਹਿ ਜਾਰਨੀ ਨਾਥ ਬਿਚਾਰਿਯੋ। ਏਕ ਦਿਵਸ ਇਹ ਭਾਤਿ ਉਚਾਰਿਯੋ।
ਦੇਸ ਛੇਰਿ ਪਰਦੇਸ ਸਿਧੈਹੋ। ਅਧਿਕ ਕਮਾਇ ਤੁਮੈ ਧਨ ਲਯੈਹੋ। ੨।

(ਇਕ ਦਿਨ ਰਾਣੀ ਨੇ) ਰਾਵਤ ਸਿੰਘ ਨੂੰ ਵੇਖਿਆ, ਤਾਂ ਉਹ ਸ਼ਿਵ ਦੇ ਵੈਰੀ (ਕਾਮ ਦੇਵ) ਦੇ ਵਸ ਵਿਚ ਹੋ ਗਈ। ਦਾਸੀ ਨੂੰ ਭੇਜ ਕੇ ਜਦ ਉਸ ਨੂੰ ਬੁਲਾਇਆ, ਤਦ ਉਸ ਨਾਲ ਕਾਮ-ਕ੍ਰੀੜਾ ਕੀਤੀ।੩।

ਇਸ ਤਰ੍ਹਾਂ ਉਹ ਯਾਰ ਰੋਜ਼ ਆਉਂਦਾ ਸੀ ਅਤੇ ਉਸ ਰਾਣੀ ਨਾਲ ਭੋਗ ਕਰਦਾ ਸੀ। ਉਥੇ ਇਕ ਦਾਸੀ ਚਲ ਕੇ ਆ ਗਈ। ਯਾਰ ਉਸ ਨੂੰ ਵੇਖ ਕੇ ਲੁਭਾਇਮਾਨ ਹੋ ਗਿਆ।੪।

ਜਦ ਯਾਰ ਕੇਲ-ਕ੍ਰੀੜਾ ਕਰ ਕੇ ਆਇਆ ਤਾਂ ਦਾਸੀ ਦੇ ਰੂਪ ਨੂੰ ਵੇਖ ਕੇ ਲਲਚਾ ਗਿਆ। (ਉਸ ਨੇ) ਰਾਣੀ ਨੂੰ ਹਿਰਦੇ ਤੋਂ ਭੁਲਾ ਦਿੱਤਾ ਅਤੇ ਦਾਸੀ ਦੀ ਸੇਜ ਨੂੰ ਸੁਹਾਵਣਾ ਬਣਾਉਣ ਲਗਾ।੫।

ਕਾਮ-ਕ੍ਰੀੜਾ ਤੋਂ ਬਿਨਾ ਰਾਣੀ ਵਿਆਕੁਲ ਹੋ ਗਈ। ਉਸ ਦਾ ਰਸਤਾ ਵੇਖਣ ਲਈ ਆਈ। (ਸੋਚੀਂ ਪਈ ਸੀ ਕਿ) ਪ੍ਰੀਤਮ ਆਏ ਨਹੀਂ, ਕਿਥੇ ਰਹਿ ਗਏ ਹਨ। (ਸ਼ਾਇਦ) ਕਿਸੇ ਵੈਰਨ ਨਾਲ ਉਲਝ ਗਏ ਹੋਣ।੬।

(ਉਸ ਨੂੰ) ਯਾਦ ਨਹੀਂ ਰਿਹਾ ਜਾਂ ਕਿਸੇ ਨੇ ਭੁਲਾ ਦਿੱਤਾ ਹੈ ਜਾਂ ਖੋਜਦਾ ਰਿਹਾ ਹੈ, ਪਰ ਰਸਤਾ ਨਹੀਂ ਲਭਿਆ। ਉਸ ਨੂੰ ਕਿਸੇ ਨੇ ਆ ਕੇ ਡਰਾਵਾ ਤਾਂ ਨਹੀਂ ਦਿੱਤਾ ਜਾਂ ਕੋਈ ਚੰਗੀ ਲਗਣ ਵਾਲੀ ਇਸਤਰੀ ਤਾਂ ਨਹੀਂ ਮਿਲ ਗਈ।੭।

ਕੀ ਉਹ ਆ ਰਿਹਾ ਹੈ ਜਾਂ ਆ ਕੇ ਚਲਾ ਗਿਆ ਹੈ। (ਉਹ) ਆਵੇਗਾ ਜਾਂ ਰੁਸ ਕੇ ਗਿਆ ਹੈ। (ਮੈਨੂੰ) ਸੁਖਦਾਈ ਯਾਰ ਆ ਕੇ ਆਵੱਸ ਮਿਲੇਗਾ। (ਇਸ ਤਰ੍ਹਾਂ ਸੋਚਦੀ ਹੋਈ) ਉਹ ਬਹੁਤ ਦੇਰ ਤਕ ਦਰਵਾਜ਼ੇ ਵਲ ਵੇਖਦੀ ਰਹੀ।੮।

ਇਸ ਤਰ੍ਹਾਂ ਮਨ ਵਿਚ ਸੋਚਦਿਆਂ ਉਸ ਨੇ ਅਗੇ ਪੈਰ ਵਧਾਏ ਅਤੇ ਮਿਤਰ ਨੂੰ ਦਾਸੀ ਨਾਲ ਰਮਣ ਕਰਦਿਆਂ ਵੇਖਿਆ। ਉਹ ਸਿਰ ਤੋਂ ਪੈਰਾਂ ਤਕ ਕ੍ਰੋਧ ਨਾਲ ਭਰ ਗਈ ਅਤੇ ਜਾ ਕੇ ਰਾਜੇ ਨੂੰ ਖ਼ਬਰ ਕੀਤੀ।੯।

ਦੌਹਰਾ

(ਕਹਿਣ ਲਗੀ--ਹੇ ਰਾਜਨ!) ਘਰ ਖੋਹਾ ਕੇ ਕਿਥੇ ਬੈਠੇ ਹੋ, ਤੁਹਾਡੇ ਘਰ ਵਿਚ ਧਾੜ ਪੈ ਗਈ ਹੈ। ਹੱਥ ਵਿਚ ਤਲਵਾਰ ਪਕੜ ਕੇ ਖੁਦ ਅੱਖਾਂ ਖੋਲ ਕੇ ਵੇਖੋ।੧੦। ਤਦ ਰਾਜੇ ਨੇ ਦਾਸੀ (ਅਤੇ ਉਸ ਵਿਅਕਤੀ) ਨੂੰ ਰਮਣ ਕਰਦਿਆਂ ਵੇਖਿਆ ਅਤੇ ਦੋਹਾਂ ਨੂੰ ਮਾਰ ਦਿੱਤਾ, ਪਰ ਮੂਰਖ ਭੇਦ ਨੂੰ ਸਮਝ ਨ ਸਕਿਆ।੧੧। ਇਸ ਚਰਿਤ੍ਰ ਨਾਲ ਇਸਤਰੀ ਨੇ ਰਾਜੇ ਨੂੰ ਛਲ ਲਿਆ ਅਤੇ ਉਸ ਯਾਰ ਨੂੰ ਦਾਸੀ ਸਮੇਤ ਯਮਲੋਕ ਭੇਜ ਦਿੱਤਾ।੧੨।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੭੦। ੩੩੫੫। ਚਲਦਾ।

ਦੌਹਰਾ

ਰੰਘੜਾਂ ਦੀ ਬਸਤੀ ਵਿਚ ਇਕ ਰੰਘੜ ਰਹਿੰਦਾ ਸੀ ਜਿਸ ਦਾ ਨਾਮ ਕੰਚਨ ਸਿੰਘ ਸੀ। ਉਸ ਦੀ ਇਸਤਰੀ ਸਾਹਿਬ ਦੇਈ ਨੂੰ ਕਾਮ ਬਹੁਤ ਸਤਾਉਂਦਾ ਰਹਿੰਦਾ ਸੀ।੧।

ਚੌਪਈ

ਉਸ ਯਾਰਨੀ (ਵਿਭਚਾਰਨ) ਇਸਤਰੀ ਦੇ ਪਤੀ ਨੇ ਵਿਚਾਰ ਪੂਰਵਕ ਇਕ ਦਿਨ ਇਸ ਤਰ੍ਹਾਂ ਕਿਹਾ-- (ਮੈਂ) ਦੇਸ ਛੋੜ ਕੇ ਵਿਦੇਸ ਜਾ ਰਿਹਾ ਹਾਂ ਅਤੇ ਤੈਨੂੰ ਬਹੁਤ ਸਾਰਾ ਧਨ ਕਮਾ ਕੇ ਲਿਆ ਦੇਵਾਂਗਾ।੨।

ਜਾਤ ਭਯੋ ਐਸੇ ਬਚ ਕਹਿਯੋ। ਲਾਗਿ ਧਾਮ ਕੋਨੇ ਸੋ ਰਹਿਯੋ।
ਸਾਹਿਬ ਦੇ ਤਬ ਜਾਰ ਬੁਲਾਯੋ। ਕਾਮ ਭੋਗ ਤਿਹ ਸਾਥ ਕਮਾਯੋ। ੩।

ਗ੍ਰਿਹ ਕੋਨਾ ਸੋ ਪਤਿਹ ਨਿਹਾਰਿਯੋ। ਇਹੈ ਚੰਚਲਾ ਚਰਿਤ ਬਿਚਾਰਿਯੋ।
ਲਪਟਿ ਲਪਟਿ ਆਸਨ ਸੋ ਜਾਵੈ। ਕੂਕਿ ਕੂਕਿ ਇਹ ਭਾਤਿ ਸੁਨਾਵੈ। ੪।

ਜੋ ਪਤਿ ਹੋਤ ਆਜੁ ਘਰ ਮਾਹੀ। ਕ੍ਯੋ ਹੋਰਤ ਤੈ ਮਮ ਪਰਛਾਹੀ।
ਪ੍ਰੀਤਮ ਨਹੀ ਆਜੁ ਹ੍ਯਾ ਮੇਰੇ। ਅਬ ਹੀ ਸੀਸ ਫੋਰਤੋ ਤੇਰੇ। ੫।

ਦੋਹਰਾ

ਅਤਿ ਰਤਿ ਤਾ ਸੋ ਮਾਨਿ ਕੈ ਦੀਨੋ ਜਾਰ ਉਠਾਇ।
ਆਪੁ ਅਧਿਕ ਪੀਟਤ ਭਈ ਹਿੰਦੈ ਸੋਕ ਉਪਜਾਇ। ੬।

ਚੌਪਈ

ਮੇਰੇ ਆਜੁ ਧਰਮੁ ਇਨ ਖੋਯੋ। ਪ੍ਰਾਨਨਾਥ ਗ੍ਰਿਹ ਮਾਝ ਨ ਹੋਯੋ।
ਅਬ ਹੋ ਟੂਟਿ ਮਹਲ ਤੇ ਪਰਿਹੋ। ਨਾਤਰ ਮਾਰਿ ਕਟਾਰੀ ਮਰਿਹੋ। ੭।

ਕੈਧੇ ਅੰਗ ਅਗਨਿ ਮੈ ਜਾਰੇ। ਕੈਧੇ ਪਿਯ ਪੈ ਜਾਇ ਪੁਕਾਰੇ।
ਜੋਰਾਵਰੀ ਜਾਰ ਭਜ ਗਯੋ। ਮੇਰੇ ਧਰਮ ਲੋਪ ਸਭ ਭਯੋ। ੮।

ਦੋਹਰਾ

ਯੋ ਕਹਿ ਕੈ ਮੁਖ ਤੇ ਬਚਨ ਜਮਧਰ ਲਈ ਉਠਾਇ।
ਉਦਰ ਬਿਖੈ ਮਾਰਨ ਲਗੀ ਨਿਜੁ ਪਤਿ ਕੇ ਦਿਖਰਾਇ। ੯।

ਚੌਪਈ

ਐਸੇ ਨਿਰਖਿ ਤਵਨ ਪਤਿ ਧਯੋ। ਜਮਧਰ ਛੀਨ ਹਾਥ ਤੇ ਲਯੋ।
ਪ੍ਰਥਮ ਘਾਇ ਤੁਮ ਹਮੈ ਪ੍ਰਹਾਰੇ। ਤਾ ਪਾਛੇ ਅਪਨੇ ਉਰ ਮਾਰੇ। ੧੦।

ਤੇਰੇ ਧਰਮ ਲੋਪ ਨਹਿੰ ਭਯੋ। ਜੋਰਾਵਰੀ ਜਾਰ ਭਜਿ ਗਯੋ।
ਦਸਸਿਰ ਬਲ ਸੋ ਸਿਯ ਹਰਿ ਲੀਨੀ। ਸ੍ਰੀ ਰਘੁਨਾਥ ਤ੍ਯਾਗ ਨਹਿ ਦੀਨੀ। ੧੧।

ਦੋਹਰਾ

ਸੁਨੁ ਅਬਲਾ ਮੈ ਆਪਨੇ ਕਰਤ ਨ ਹਿਯ ਮੈ ਰੋਸੁ।
ਜਾਰ ਜੋਰ ਭਜਿ ਭਜ ਗਯੋ ਤੇਰੇ ਕਛੂ ਨ ਦੋਸ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਭਾਗੇ ਚਰਿਤ੍ਰ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਹਤਰੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੧। ੩੩੬੭। ਅਫ਼ਜ਼ੀ।

ਇਹ ਗੱਲ ਕਹਿ ਕੇ ਉਹ ਚਲਾ ਗਿਆ, (ਪਰ ਅਸਲੋਂ) ਘਰ ਦੇ ਕੋਨੇ ਨਾਲ ਲਗ ਕੇ ਖੜੇ ਗਿਆ। ਸਾਹਿਬ ਦੇਈ ਨੇ ਤਦ ਯਾਰ ਨੂੰ ਬੁਲਾਇਆ ਅਤੇ ਉਸ ਨਾਲ ਕਾਮ ਕੇਲ ਕੀਤੀ।੩।

(ਜਦ ਉਸ ਇਸਤਰੀ ਨੇ) ਘਰ ਦੇ ਕੋਨੇ ਵਿਚ (ਖੜੋਤੇ) ਪਤੀ ਨੂੰ ਵੇਖ ਲਿਆ ਤਾਂ ਉਸ ਇਸਤਰੀ ਨੇ ਇਹ ਚਰਿਤ੍ਰ ਖੇਡਿਆ। (ਉਹ) ਯਾਰ ਨਾਲ ਲਿਪਟ ਲਿਪਟ ਕੇ ਆਸਣ ਕਰਦੀ ਰਹੀ (ਪਰ ਪਤੀ ਨੂੰ) ਚੀਖ ਚੀਖ ਕੇ ਸੁਣਾਉਣ ਲਗੀ।੪।

ਜੇ ਅਜ ਮੇਰਾ ਪਤੀ ਘਰ ਵਿਚ ਹੁੰਦਾ ਤਾਂ ਕਿਵੇਂ ਵੀ ਤੂੰ ਮੇਰੀ ਪਰਛਾਈ ਨ ਵੇਖ ਸਕਦਾ। ਅਜ ਮੇਰਾ ਪ੍ਰੀਤਮ (ਪਤੀ) ਇਥੇ ਨਹੀਂ, (ਨਹੀਂ ਤਾਂ) ਹੁਣੇ ਹੀ ਤੇਰਾ ਸਿਰ ਪਾੜ ਦਿੰਦਾ।੫।

ਦੌਹਰਾ

ਉਸ ਨਾਲ ਬਹੁਤ ਕਾਮ-ਕ੍ਰੀੜਾ ਕਰ ਕੇ ਯਾਰ ਨੂੰ ਉਠਾ ਦਿੱਤਾ ਅਤੇ ਆਪ ਦਿਲ ਵਿਚ ਦੁਖ ਮੰਨਾ ਕੇ ਪਿਟਣ ਲਗ ਗਈ।੬।

ਚੌਪਈ

ਇਸ ਨੇ ਅਜ ਮੇਰਾ ਧਰਮ ਨਸ਼ਟ ਕਰ ਦਿੱਤਾ ਹੈ। ਮੇਰਾ ਪ੍ਰਾਣਨਾਥ ਘਰ ਨਹੀਂ ਸੀ। ਹੁਣ ਜਾਂ ਤਾਂ ਮਕਾਨ ਤੋਂ ਡਿਗ ਕੇ ਮਰ ਜਾਵਾਂਗੀ। ਨਹੀਂ ਤਾਂ ਕਟਾਰ ਮਾਰ ਕੇ ਮਰ ਜਾਵਾਂਗੀ।੭।

ਜਾਂ ਤਾਂ ਮੈਂ ਸ਼ਰੀਰ ਅਗਨੀ ਵਿਚ ਸਾੜ ਦੇਵਾਂਗੀ, ਜਾਂ ਪ੍ਰੀਤਮ ਕੋਲ ਜਾ ਕੇ ਪੁਕਾਰ ਕਰਾਂਗੀ। ਜ਼ਬਰਦਸਤੀ ਕਰ ਕੇ ਯਾਰ ਰਮਣ ਕਰ ਗਿਆ ਹੈ ਅਤੇ ਮੇਰਾ ਸਾਰਾ ਧਰਮ ਭ੍ਰਸ਼ਟ ਕਰ ਗਿਆ ਹੈ।੮।

ਦੌਹਰਾ

ਇਸ ਤਰ੍ਹਾਂ ਮੁਖ ਤੋਂ ਬਚਨ ਕਹਿ ਕੇ ਕਟਾਰ ਉਠਾ ਲਈ ਅਤੇ ਆਪਣੇ ਪਤੀ ਨੂੰ ਵਿਖਾ ਕੇ ਪੇਟ ਵਿਚ ਮਾਰਨ ਲਗੀ।੯।

ਚੌਪਈ

ਇਹ ਵੇਖ ਕੇ ਉਸ ਦਾ ਪਤੀ ਭਜਿਆ ਆਇਆ ਅਤੇ (ਉਸ ਦੇ) ਹੱਥ ਵਿਚੋਂ ਕਟਾਰ ਖੋਹ ਲਈ। (ਕਹਿਣ ਲਗਿਆ--) ਪਹਿਲਾਂ ਤੂੰ ਮੈਨੂੰ (ਕਟਾਰ) ਮਾਰ ਅਤੇ ਇਸ ਪਿਛੋਂ ਆਪਣੇ ਹਿਰਦੇ ਵਿਚ ਮਾਰੀਂ।੧੦।

ਤੇਰਾ ਧਰਮ ਭ੍ਰਸ਼ਟ ਨਹੀਂ ਹੋਇਆ ਹੈ। (ਉਹ) ਯਾਰ ਜ਼ਬਰਦਸਤੀ ਰਮਣ ਕਰ ਗਿਆ ਹੈ। ਰਾਵਣ ਨੇ ਬਲ ਪੂਰਵਕ ਸੀਤਾ ਨੂੰ ਹਰ ਲਿਆ ਸੀ ਤਾਂ ਸ੍ਰੀ ਰਘੂਨਾਥ ਨੇ (ਸੀਤਾ ਨੂੰ) ਛੱਡ ਥੋੜਾ ਦਿੱਤਾ ਸੀ।੧੧।

ਦੌਹਰਾ

ਹੇ ਇਸਤਰੀ! ਮੇਰੀ ਗੱਲ ਸੁਣ, (ਤੂੰ) ਆਪਣੇ ਚਿਤ ਵਿਚ (ਕਿਸੇ ਪੁਕਾਰ ਦਾ) ਰੋਸ ਨ ਕਰ। ਯਾਰ ਜਬਰ ਨਾਲ ਭੋਗ ਕਰ ਕੇ ਭਜ ਗਿਆ ਹੈ, ਇਸ ਵਿਚ ਤੇਰਾ ਕੋਈ ਦੋਸ਼ ਨਹੀਂ ਹੈ।੧੨।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤੀਜੀ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੭੧। ੩੩੬੭। ਚਲਦਾ।

ਚੌਪਈ

ਐਂਡੇ ਰਾਇਕ ਭਾਟ ਭਣਿਜੈ। ਗੀਤ ਕਲਾ ਤਿਹ ਤ੍ਰਿਯਾ ਕਹਿਜੈ।
ਬੀਰਮ ਦੇ ਤਿਨ ਬੀਰ ਨਿਹਾਰਿਯੋ। ਤਬੈ ਚਿਤ ਤੇ ਭਾਟ ਬਿਸਾਰਿਯੋ। ੧।

ਜਾਰ ਬਾਚ

ਦੋਹਰਾ

ਬਾਧਿ ਖਾਟੁ ਤਰ ਨਿਜੁ ਪਤਿਹਿ ਹਮ ਸੋ ਭੋਗ ਕਮਾਇ।
ਤੋ ਮੈ ਜਾਨੈ ਸਾਚੁ ਤੂ ਹਿਤੁ ਹਮਾਰੀ ਆਇ। ੨।

ਚੌਪਈ

ਐਂਡੇ ਰਾਇ ਏਕ ਦਿਨ ਆਯੋ। ਦੁਖਿਤ ਨਾਰਿ ਹੈ ਬਚਨ ਸੁਨਾਯੋ।
ਤੁਮ ਕੋ ਰੋਗ ਨਾਥ ਇਕ ਭਾਰੋ। ਤਾ ਤੇ ਖੀਝਤ ਚਿਤ ਹਮਾਰੋ। ੩।

ਦੋਹਰਾ

ਏਕ ਬੈਦ ਮੈ ਤਵ ਨਿਮਿਤ ਰਾਖ੍ਯੋ ਧਾਮ ਬੁਲਾਇ।
ਤਾ ਤੇ ਤੁਰਤ ਕਰਾਇਯੈ ਅਪਨ ਇਲਾਜ ਬਨਾਇ। ੪।

ਚੌਪਈ

ਐਂਡੇ ਰਾਇ ਤਬੈ ਯੋ ਕਯੋ। ਬੀਰਮ ਦੇਵ ਬੋਲਿ ਕਰਿ ਲਯੋ।
ਯਾ ਗਦ ਕੋ ਗਦਹਾ ਕ੍ਯਾ ਕਰਿਯੈ। ਜਾ ਤੇ ਰੋਗ ਬਡੋ ਪਰਹਰਿਯੈ। ੫।
ਬੈਦ ਤਬੈ ਯੋ ਬਚਨ ਉਚਾਰੋ। ਬਡੋ ਰੋਗ ਇਹ ਭਯੋ ਤਿਹਾਰੋ।
ਯਾ ਕੋ ਜੰਤ੍ਰ ਮੰਤ੍ਰ ਨਹਿ ਕੋਈ। ਏਕ ਤੰਤ੍ਰ ਹੋਵੈ ਤੋ ਹੋਈ। ੬।

ਮਦਰਾ ਅਧਿਕ ਆਪੁ ਲੈ ਪੀਜੈ। ਔਰ ਆਪਨੀ ਤਿਯ ਕਹ ਦੀਜੈ।
ਖਾਟ ਤਰੇ ਬਾਧ ਤੁਮ ਰਹੋ। ਮੁਖ ਤੇ ਪਰੇ ਕਬਿਤਨ ਕਹੋ। ੭।
ਏਕ ਬੀਰ ਇਕ ਠੋਰ ਬੁਲੈਹੋ। ਇਸੀ ਖਾਟ ਉਪਰ ਬਠੈਹੋ।
ਮਲ ਜੁਧ ਤਵ ਤ੍ਰਿਯ ਤਨ ਕਰਿਹੈ। ਤੇ ਤਵ ਰੋਗ ਬਡੋ ਪਰਹਰਿ ਹੈ। ੮।
ਮੂੜ ਬਾਤ ਇਹ ਕਛੂ ਨ ਜਾਨੀ। ਦੇਹ ਅਰੋਗ ਸਰੋਗ ਪਛਾਨੀ।
ਆਪੁ ਮੰਗਾਇ ਮਦ੍ਯ ਤਬ ਪਿਯੋ। ਜਾਰ ਸਹਿਤ ਅਬਲਾ ਕੇ ਦਿਯੋ। ੯।

ਨਿਜੁ ਕਰ ਮੈ ਤਿਯ ਜਾਰ ਪਿਵਾਯੋ। ਬਪੁ ਔਧੋ ਤਰ ਖਾਟ ਬੰਧਾਯੋ।
ਆਖੈ ਦੋਊ ਮੂੰਦਿ ਕਰ ਲਈ। ਜਾਰ ਤ੍ਰਿਯਾ ਆਰੁੜਿਤ ਭਈ। ੧੦।

ਭਾਟ ਪਰਿਯੋ ਤਰ ਕਬਿਤ ਉਚਾਰੈ। ਭੇਦ ਅਭੇਦ ਕਛੂ ਨ ਬਿਚਾਰੈ।
ਵਹੈ ਤੰਤ੍ਰ ਜੋ ਬੈਦ ਬਨਾਯੋ। ਤਾ ਤੇ ਦੇਵ ਹਮਾਰੈ ਆਯੋ। ੧੧।

ਚੌਪਈ

ਐਡੇ ਰਾਇ ਨਾਂ ਦਾ ਇਕ ਭਾਟ ਸੁਣੀਂਦਾ ਸੀ। ਉਸ ਦੀ ਇਸਤਰੀ ਦਾ ਨਾਂ ਗੀਤ ਕਲਾ ਸੀ। ਜਦ ਉਸ ਨੇ ਬੀਰਮ ਦੇਵ ਨਾਂ ਦੇ ਸੂਰਮੇ ਨੂੰ ਵੇਖਿਆ, ਤਦ ਚਿਤ ਤੋਂ ਭਾਟ ਨੂੰ ਵਿਸਾਰ ਦਿੱਤਾ।੧।

ਯਾਰ ਨੇ ਕਿਹਾ--

ਦੌਹਰਾ

(ਜੇ ਤੂੰ) ਆਪਣੇ ਪਤੀ ਨੂੰ ਮੰਜੀ ਹੇਠਾਂ ਬੰਨ੍ਹ ਕੇ ਮੇਰੇ ਨਾਲ ਕੇਲ ਕਰੇਂ, ਤਾਂ ਮੈਂ ਜਾਣਾਗਾ ਕਿ ਤੂੰ ਸਚਮੁਚ ਮੇਰੀ ਹਿਤੁ ਹੈਂ।੨।

ਚੌਪਈ

(ਜਦ) ਇਕ ਦਿਨ ਐਡੇ ਰਾਇ ਆਇਆ (ਤਾਂ ਉਸ ਦੀ) ਇਸਤਰੀ ਨੇ ਦੁਖੀ ਹੋ ਕੇ ਬਚਨ ਸੁਣਾਇਆ--ਹੇ ਨਾਥ! ਤੈਨੂੰ ਇਕ ਵੱਡਾ ਰੋਗ ਹੈ, ਇਸ ਕਰ ਕੇ ਮੇਰਾ ਚਿਤ ਬਹੁਤ ਖਿਝਦਾ ਹੈ।੩।

ਦੌਹਰਾ

ਇਕ ਵੈਦ ਮੈਂ ਤੇਰੇ ਲਈ ਬੁਲਾ ਕੇ ਘਰ ਵਿਚ ਰਖਿਆ ਹੈ। ਇਸ ਲਈ ਉਸ ਤੋਂ ਤੁਸੀਂ ਤੁਰਤ ਆਪਣਾ ਇਲਾਜ ਕਰਵਾ ਲਵੋ।੪।

ਚੌਪਈ

ਐਡੇ ਰਾਇ ਨੇ ਤਦ ਹੀ ਇਉਂ ਕੀਤਾ ਅਤੇ ਬੀਰਮ ਦੇਵ ਨੂੰ ਬੁਲਾ ਲਿਆ। (ਹੇ ਵੈਦ ਜੀ!) ਇਸ ਰੋਗ ('ਗਦ') ਦਾ ਕੀ ਇਲਾਜ ਕਰੀਏ, ਜਿਸ ਤੋਂ ਵੱਡਾ ਰੋਗ ਨਸ਼ਟ ਹੋ ਜਾਏ।੫।

ਤਦ ਵੈਦ ਨੇ ਇਸ ਤਰ੍ਹਾਂ ਕਿਹਾ--ਤੈਨੂੰ ਤਾਂ ਬਹੁਤ ਵੱਡਾ ਰੋਗ ਲਗਿਆ ਹੋਇਆ ਹੈ। ਇਸ ਲਈ ਜੰਤ੍ਰ ਮੰਤ੍ਰ ਦਾ ਕੋਈ (ਉਪਾ) ਨਹੀਂ ਹੈ। ਇਕ ਤੰਤ੍ਰ ਹੈ, ਉਹੀ ਕੁਝ (ਅਸਰ ਕਰ) ਸਕਦਾ ਹੈ।੬।

(ਤੂੰ) ਆਪ ਬਹੁਤ ਸਾਰੀ ਸ਼ਰਾਬ ਪੀ ਲੈ ਅਤੇ ਆਪਣੀ ਇਸਤਰੀ ਨੂੰ ਵੀ ਪਿਲਾ ਦੇ। ਤੂੰ ਮੰਜੀ ਦੇ ਹੇਠਾਂ ਬੰਨ੍ਹਿਆ ਰਹਿ ਅਤੇ ਮੁਖ ਤੋਂ ਕਬਿੱਤਾਂ ਪੜ੍ਹਦਾ ਰਹਿ।੭।

ਤਦ ਇਕ 'ਬੀਰ' ਨੂੰ ਇਥੇ ਬੁਲਾ ਲਿਆ ਅਤੇ ਇਸ ਮੰਜੀ ਉਤੇ ਬਿਠਾ ਦੇਣਾ। ਉਹ ਤੇਰੀ ਇਸਤਰੀ ਨਾਲ ਮਲ ਯੁੱਧ ਕਰੇਗਾ, ਤਦ ਤੇਰਾ ਇਹ ਰੋਗ ਦੂਰ ਹੋਵੇਗਾ।੮।

(ਉਸ) ਮੂਰਖ ਨੇ ਇਹ ਗੱਲ ਨ ਸਮਝੀ। (ਉਸ ਨੇ ਆਪਣੀ) ਅਰੋਗ ਦੇਹੀ ਨੂੰ ਰੋਗੀ ਸਮਝ ਲਿਆ। ਉਸ ਨੇ ਆਪ ਸ਼ਰਾਬ ਮੰਗਵਾ ਕੇ ਪੀ ਲਈ ਅਤੇ ਯਾਰ ਸਮੇਤ ਪਤਨੀ ਨੂੰ ਵੀ ਪਿਲਾਈ।੯।

ਇਸਤਰੀ ਨੇ ਆਪਣੇ ਹੱਥਾਂ ਨਾਲ ਯਾਰ ਨੂੰ ਸ਼ਰਾਬ ਪਿਲਾਈ। (ਪਤੀ ਦੇ) ਸ਼ਰੀਰ ਨੂੰ ਮੰਜੀ ਹੇਠਾਂ ਉਲਟਾ ਬੰਨ੍ਹ ਦਿੱਤਾ। (ਉਸ ਦੀਆਂ) ਦੇਵੇਂ ਅੱਖਾਂ ਬੰਦ ਕਰ ਦਿੱਤੀਆਂ ਅਤੇ (ਮੰਜੀ ਉਤੇ) ਯਾਰ ਅਤੇ ਇਸਤਰੀ ਬੈਠ ਗਏ।੧੦।

(ਉਹ) ਭਾਟ ਮੰਜੀ ਹੇਠਾਂ ਪਿਆ ਹੋਇਆ ਕਬਿੱਤ ਉਚਾਰਨ ਲਗਾ ਅਤੇ ਭੇਦ ਦੀ ਗੱਲ ਨੂੰ ਕੁਝ ਨ ਵਿਚਾਰ ਸਕਿਆ। (ਸੋਚਦਾ ਸੀ ਕਿ) ਜੇ ਤੰਤ੍ਰ ਵੈਦ ਨੇ ਬਣਾਇਆ ਸੀ, ਉਸੇ ਕਰ ਕੇ ਸਾਡੇ (ਘਰ) ਦੇਵ (ਬੀਰ) ਆਇਆ ਹੈ।੧੧।

ਭੋਗੁ ਜਾਰ ਅਬਲਾ ਸੋ ਕਿਯੋ। ਭਾਤਿ ਭਾਤਿ ਤਾ ਕੋ ਸੁਖ ਦਿਯੋ।
ਉਛਲ ਉਛਲ ਰਤਿ ਅਧਿਕ ਕਮਾਈ। ਮੂਰਖ ਭਾਟ ਬਾਤ ਨਹਿ ਪਾਈ। ੧੨।

ਦੋਹਰਾ

ਉਤਰਿ ਖਾਟਿ ਤੇ ਖੋਲਿ ਦ੍ਰਿਗ ਦਿਯੋ ਨ ਕੀਨੋ ਸੋਗੁ।
ਭਾਟ ਪਛਾਨ੍ਯੋ ਸਾਚੁ ਜਿਯ ਅਬ ਮੈ ਭਯੋ ਅਰੋਗੁ। ੧੩।
ਬਾਧਿ ਖਾਟ ਤਰ ਭਾਟ ਕੋ ਤਾ ਕਰ ਤੇ ਮਦ ਪੀਯ।
ਰਤਿ ਮਾਨੀ ਤ੍ਰਿਯ ਜਾਰ ਸੋ ਭੇਦ ਨ ਪਾਯੋ ਪੀਯ। ੧੪। ੧।

ਇਤ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਬਹਤਰਵੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੨। ੩੩੮੧। ਅਫਸ੍ਰੰ।

ਦੋਹਰਾ

ਰਾਇ ਨਿਰੰਜਨ ਚੋਪਰੇ ਜਾ ਕੀ ਤ੍ਰਿਯਾ ਅਨੂਪ।
ਲੋਕ ਸਕਲ ਨਿਰਖੈ ਤਿਸੈ ਰਤਿ ਕੋ ਜਾਨਿ ਸਰੂਪ। ੧।
ਸਹਿਰ ਬਸੈ ਬਹਲੋਲ ਪੁਰ ਜਾ ਕੋ ਰੂਪ ਅਮੋਲ।
ਸੂਰਾ ਸਕਲ ਸਰਾਹਹੀ ਨਾਮ ਖਾਨ ਬਹਲੋਲ। ੨।
ਜਬ ਸੰਗੀਤ ਕਲਾ ਤ੍ਰਿਯਾਹਿ ਗਯੋ ਬਹਲੋਲ ਨਿਹਾਰਿ।
ਤਬ ਹੀ ਸਭ ਹੀ ਚਿਤ ਤੇ ਦਈ ਪਠਾਨੀ ਡਾਰਿ। ੩।
ਬਨਿਜ ਕਲਾ ਬਾਲਾ ਹੁਤੀ ਲੀਨੀ ਨਿਕਟ ਬੁਲਾਇ।
ਅਮਿਤ ਦਰਬੁ ਤਾ ਕੋ ਦਿਯੋ ਵਾ ਪ੍ਰਤਿ ਦਈ ਪਠਾਇ। ੪।

ਚੌਪਈ

ਬਨਿਜ ਕਲਾ ਚਲਿ ਕੈ ਤਿਤ ਆਈ। ਜਹਾ ਕਲਾ ਸੰਗੀਤ ਸੁਹਾਈ।
ਜਬੈ ਖਾਨ ਕੀ ਉਪਮਾ ਕਰੀ। ਏ ਸੁਨਿ ਬਾਤ ਨਾਰਿ ਵਹ ਵਰੀ। ੫।
ਇਨ ਬਾਤਨ ਅਬਲਾ ਉਰਝਾਈ। ਇਹੈ ਬਾਤ ਪਿਯ ਸੁਨਤ ਸੁਹਾਈ।
ਮੈ ਇਕ ਬਾਗ ਬਨਾਯੋ ਭਲੋ। ਮੁਹਿ ਲੈ ਸੰਗ ਤਹਾ ਤੁਮ ਚਲੋ। ੬।

ਅਬ ਲੋ ਮੈ ਕਤਹੂੰ ਨਹਿ ਗਈ। ਪੈਂਡ ਅਪੈਂਡ ਨ ਪਾਵਤ ਭਈ।
ਰਵਿ ਸਸਿ ਕੋ ਮੁਖ ਮੈ ਨ ਦਿਖਾਯੋ। ਪਿਯ ਬਿਨੁ ਕਛੂ ਨ ਮੋ ਕਹ ਭਾਯੋ। ੭।

ਪਤਿ ਤਿਹ ਕਹਿਯੋ ਤਹਾ ਤੁਮ ਜੈਯਹੁ। ਯਾ ਕੋ ਬਾਗ ਦੇਖਿ ਫਿਰਿ ਐਯਹੁ।
ਬੀਤੀ ਰੈਨਿ ਪ੍ਰਾਤ ਜਬ ਭਈ। ਤਿਸੀ ਖਾਨ ਕੇ ਘਰ ਮੈ ਗਈ। ੮।

ਤਾ ਹੀ ਬਾਗ ਨਿਰੰਜਨ ਗਯੋ। ਪਾਵਤ ਤਹਾ ਨਾਰਿ ਨਹਿ ਭਯੋ।
ਖੋਜਤ ਅਧਿਕ ਤਹਾ ਤ੍ਰਿਯ ਪਾਈ। ਜਹਾ ਹਵੇਲੀ ਖਾਨ ਬਨਾਈ। ੯।

ਯਾਰ ਨੇ ਇਸਤਰੀ ਨਾਲ ਭੋਗ ਕੀਤਾ ਅਤੇ ਉਸ ਨੂੰ ਭਾਂਤ ਭਾਂਤ ਦਾ ਸੁਖ ਦਿੱਤਾ। ਉਛਲ ਉਛਲ ਕੇ ਬਹੁਤ ਕਾਮ-ਕ੍ਰੀੜਾ ਕੀਤੀ, ਪਰ ਮੂਰਖ ਭਾਟ ਗੱਲ ਨੂੰ ਸਮਝ ਨ ਸਕਿਆ। ੧੨।

ਦੌਹਰਾ

ਮੰਜੀ ਤੋਂ ਉਤਰ ਕੇ ਉਸ ਦੀਆਂ ਅੱਖਾਂ ਖੋਲ੍ਹ ਦਿੱਤੀਆਂ (ਅਤੇ ਭਾਟ ਨੇ ਵੀ ਮਨ ਵਿਚ) ਕੋਈ ਦੁਖ ਨ ਮਨਾਇਆ। ਭਾਟ ਨੇ (ਆਪਣੇ) ਮਨ ਵਿਚ ਸਚ ਸਮਝਿਆ ਕਿ ਹੁਣ ਮੈਂ ਅਰੋਗ ਹੋ ਗਿਆ ਹਾਂ। ੧੩। ਭਾਟ ਨੂੰ ਮੰਜੀ ਹੇਠਾਂ ਬੰਨ੍ਹ ਕੇ ਅਤੇ ਉਸ ਦੇ ਹੱਥ ਨਾਲ ਸ਼ਰਾਬ ਪੀ ਕੇ, ਇਸਤਰੀ ਨੇ ਯਾਰ ਨਾਲ ਰਤੀ-ਕ੍ਰੀੜਾ ਕੀਤੀ, (ਪਰ ਇਹ) ਭੇਦ ਪ੍ਰਿਯ (ਭਾਟ) ਨ ਪਾ ਸਕਿਆ। ੧੪।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੭੨। ੩੩੮੧। ਚਲਦਾ।

ਦੌਹਰਾ

ਨਿਰੰਜਨ ਰਾਇ ਚੋਪੜਾ ਦੀ ਇਸਤਰੀ ਬਹੁਤ ਸੁੰਦਰ ਸੀ। ਸਾਰੇ ਲੋਕੀਂ ਉਸ ਨੂੰ ਰਤੀ ਦਾ ਸਰੂਪ ਸਮਝ ਕੇ ਵੇਖਦੇ ਸਨ। ੧। ਜਿਸ ਦਾ ਅਦੁੱਤੀ ਰੂਪ ਸੀ, (ਉਹ) ਬਹੁਲੋਲ ਪੁਰ ਵਿਚ ਵਸਦਾ ਸੀ। ਉਸ ਨੂੰ ਸਾਰੇ ਸੂਰਮੇ ਸਲਾਹੁੰਦੇ ਸਨ ਅਤੇ ਉਸ ਦਾ ਨਾਮ ਬਹੁਲੋਲ ਖਾਨ ਸੀ। ੨।

ਜਦੋਂ ਬਹੁਲੋਲ ਨੇ ਸੰਗੀਤ ਕਲਾ ਇਸਤਰੀ ਨੂੰ ਵੇਖਿਆ, ਤਦੋਂ ਉਸ ਨੇ ਆਪਣੇ ਚਿਤ ਤੋਂ ਸਾਰੀਆਂ ਪਠਾਣੀਆਂ ਨੂੰ ਕਢ ਦਿੱਤਾ। ੩। ਇਕ ਬਨਿਜ ਕਲਾ ਨਾਂ ਦੀ ਇਸਤਰੀ ਸੀ, ਉਸ ਨੂੰ ਕੋਲ ਬੁਲਾ ਲਿਆ। ਉਸ ਨੂੰ ਬੇਹਿਸਾਬ ਧਨ ਦੇ ਕੇ ਉਸ ਕੋਲ ਭੇਜ ਦਿੱਤਾ। ੪।

ਚੌਪਈ

ਬਨਿਜ ਕਲਾ ਉਥੇ ਚਲ ਕੇ ਆਈ ਜਿਥੇ ਸੰਗੀਤ ਕਲਾ ਸੁਸ਼ੋਭਿਤ ਸੀ। ਜਦ ਉਸ ਨੇ ਖਾਨ ਦੀ ਸਿਫਤ ਕੀਤੀ ਤਾਂ ਉਹ ਇਸਤਰੀ ਵੀ ਸੁਣ ਕੇ ਢਲ ਗਈ। ੫।

ਇਨ੍ਹਾਂ ਗੱਲਾਂ ਨਾਲ (ਉਸ ਨੇ) ਇਸਤਰੀ ਨੂੰ ਫਸਾ ਲਿਆ। ਇਹੀ ਗੱਲ (ਉਸ ਦੇ) ਪ੍ਰਿਯ (ਪਤੀ) ਨੂੰ ਸੋਹਣੇ ਜਿਹੇ ਢੰਗ ਨਾਲ ਸੁਣਾ ਦਿੱਤੀ ਕਿ ਮੈਂ ਇਕ ਸੁੰਦਰ ਬਾਗ ਬਣਵਾਇਆ ਹੈ। (ਪਤਨੀ ਨੇ ਪਤੀ ਨੂੰ ਕਿਹਾ ਕਿ) ਤੁਸੀਂ ਮੈਨੂੰ ਨਾਲ ਲੈ ਕੇ ਉਥੇ ਚਲੋ। ੬।

ਅਜ ਤਕ ਮੈਂ ਕਿਤੇ ਨਹੀਂ ਗਈ। ਪੈਂਡੇ ਕੁਪੈਂਡੇ ਪੈਰ ਨਹੀਂ ਰਖਿਆ। ਮੈਂ ਸੂਰਜ ਅਤੇ ਚੰਦ੍ਰਮਾ ਨੂੰ ਵੀ ਮੁਖ ਨਹੀਂ ਦਿਖਾਇਆ ਅਤੇ ਪ੍ਰੀਤਮ ਤੋਂ ਬਿਨਾ ਮੈਨੂੰ ਕੋਈ ਚੰਗਾ ਨਹੀਂ ਲਗਿਆ। ੭।

(ਤਦ) ਪਤੀ ਨੇ ਕਿਹਾ ਕਿ ਤੂੰ ਉਥੇ ਜਾ ਅਤੇ ਇਸ ਦਾ ਬਾਗ ਵੇਖ ਕੇ ਪਰਤ ਆਈਂ। ਜਦ ਰਾਤ ਬੀਤ ਗਈ ਅਤੇ ਸਵੇਰ ਹੋ ਗਈ (ਤਾਂ ਉਹ ਇਸਤਰੀ) ਉਸ ਖਾਨ ਦੇ ਘਰ ਚਲੀ ਗਈ। ੮।

ਉਸ ਬਾਗ ਵਿਚ ਨਿਰੰਜਨ ਰਾਇ ਗਿਆ, ਪਰ ਉਥੇ ਇਸਤਰੀ ਨੂੰ ਨ ਵੇਖਿਆ। ਅਧਿਕ ਖੋਜਣ ਉਪਰੰਤ ਇਸਤਰੀ ਨੂੰ ਉਥੇ ਪਾਇਆ ਜਿਥੇ ਖਾਨ ਨੇ ਹਵੇਲੀ ਬਣਵਾਈ ਸੀ। ੯।

ਦੋਹਰਾ

ਤ੍ਰਿਯ ਨਿਕਸੀ ਤਿਹ ਖਾਨ ਸੋ ਅਤਿ ਹੀ ਭੋਗ ਕਮਾਇ।
ਬਦਨ ਲਾਗਿ ਪਤਿ ਹੀ ਗਯੋ ਸੰਕਿ ਰਹੀ ਮੁਖ ਨ੍ਯਾਇ। ੧੦।

ਚੌਪਈ

ਜਬ ਹੀ ਦ੍ਰਿਸਟਿ ਨਿਰੰਜਨ ਧਰੀ। ਬਨਿਜ ਕਲਾ ਕੀ ਨਿੰਦ੍ਯਾ ਕਰੀ।
ਮੁਹਿ ਕਹਿ ਸੰਗ ਨ ਮੋਰੇ ਭਈ। ਪੈਡ ਚੂਕਿ ਪਰ ਘਰ ਮੈ ਗਈ। ੧੧।

ਮੋ ਕੋ ਪਕਰਿ ਪਠਾਨਨ ਲੀਨੋ। ਕਾਮ ਕੇਲ ਬਹੁ ਮੋ ਸੋ ਕੀਨੋ।
ਤਬ ਬਲ ਚਲੈ ਕੇ ਯਾ ਕੋ ਮਾਰੋ। ਨਹਿ ਕਾਜੀ ਪੈ ਜਾਇ ਪੁਕਾਰੋ। ੧੨।

ਯਾ ਮੈ ਚੂਕ ਨ ਤੇਰੀ ਭਈ। ਪੈਡ ਚੂਕਿ ਪਰ ਘਰ ਮੈ ਗਈ।
ਪੈਠਾਨਨ ਤੋ ਕੋ ਗਹਿ ਲੀਨੋ। ਕਾਮ ਭੋਗ ਤੇਰੇ ਸੰਗ ਕੀਨੋ। ੧੩।

ਭਲੇ ਭਯੋ ਤੂ ਘਰਿ ਫਿਰਿ ਅਈ। ਪਕਰਿ ਤੁਰਕਨੀ ਕਰਿ ਨਹਿ ਲਈ।
ਜੋ ਕੋਊ ਧਾਮ ਮਲੇਛਨ ਆਵੈ। ਧਰਮ ਸਹਿਤ ਫਿਰਿ ਜਾਨ ਨ ਪਾਵੈ। ੧੪।

ਤੁਮ ਪਤਿ ਮਾਥ ਨ ਅਪਨੋ ਧੁਨੋ। ਮੇਰੀ ਸਕਲ ਬ੍ਰਿਥਾ ਕਹ ਸੁਨੋ।
ਸਕਲ ਕਥਾ ਮੈ ਤੁਮੈ ਸੁਨਾਊ। ਤਾ ਤੇ ਤੁਮਰੋ ਭ੍ਰਮਹਿ ਮਿਟਾਊ। ੧੫।

ਜਬ ਮੈ ਭੂਲ ਧਾਮ ਤਿਹ ਗਈ। ਤਬਹਿ ਪਕਰਿ ਤੁਰਕਨ ਮੁਹਿ ਲਈ।
ਤਬ ਮੈ ਤਿਨ ਸੋ ਐਸ ਉਚਾਰੋ। ਤੁਮੈ ਨ ਸੁਝਤ ਨਾਥ ਹਮਾਰੋ। ੧੬।

ਐਸੇ ਕਹਹਿ ਹੋਹਿ ਤੂ ਤੁਰਕਨਿ। ਮੋ ਕੋ ਲਗੇ ਲੋਗ ਮਿਲਿ ਘੁਰਕਨਿ।
ਕੈ ਤੂ ਹੋਹਿ ਹਮਾਰੀ ਨਾਰੀ। ਨਾਤਰ ਦੇਤਿ ਨੌਰਿ ਤੁਹਿ ਮਾਰੀ। ੧੭।

ਅਤਿਲ

ਤਬ ਮੈ ਤਾ ਸੋ ਚਰਿਤ ਭਾਤਿ ਐਸੋ ਕਿਯੋ।
ਨਿਜੁ ਭਗ ਤੇ ਨਖ ਸਾਥਿ ਕਾਢਿ ਸ਼੍ਰੋਨਤ ਦਯੋ।
ਪ੍ਰਥਮ ਅਲਿੰਗਨ ਖਾਨ ਸਾਥ ਹਸਿ ਮੈ ਕਰਿਯੋ।
ਹੋ ਬਹੁਰੋ ਮੁਖ ਤੇ ਬਚਨ ਤਾਹਿ ਮੈ ਉਚਰਿਯੋ। ੧੮।

ਰਿਤੁ ਆਈ ਹੈ ਮੋਹਿ ਸੁ ਮੈ ਹੋ ਗ੍ਰਿਹ ਜਾਤ ਹੋ।
ਤੁਮੈ ਸਾਥ ਬਹਲੋਲ ਨ ਭੋਗ ਕਮਾਤ ਹੋ।
ਸੰਗ ਮਨੁਛ ਦੈ ਮੋਹਿ ਤਹਾ ਪਹੁਚਾਇਯੋ।
ਹੋ ਦਿਵਸ ਤੀਸਰੇ ਮੋ ਕੋ ਬਹੁਰਿ ਬੁਲਾਇਯੋ। ੧੯।

ਦੌਹਰਾ

(ਉਹ) ਇਸਤਰੀ ਉਸ ਖਾਨ ਨਾਲ ਖੂਬ ਭੋਗ ਕਰ ਕੇ ਨਿਕਲੀ। (ਅਗੋਂ) ਪਤੀ ਸਾਹਮਣਿਓਂ ਮਿਲ ਪਿਆ। (ਇਸਤਰੀ ਨੇ) ਸੰਗ ਕੇ ਮੂੰਹ ਨੀਵਾਂ ਕਰ ਲਿਆ। ੧੦।

ਚੌਪਈ

ਜਦੋਂ ਹੀ ਨਿਰੰਜਨ ਨੇ (ਇਸਤਰੀ ਵਲ) ਨਜ਼ਰ ਕੀਤੀ (ਤਦੋਂ ਸੰਗੀਤ ਕਲਾ ਨੇ) ਬਨਿਜ ਕਲਾ ਦੀ ਨਿੰਦਿਆ ਕੀਤੀ। ਮੈਨੂੰ ਕਹਿ ਕੇ ਮੇਰੇ ਨਾਲ ਨ ਗਈ ਅਤੇ ਮੈਂ ਰਸਤਾ ਭੁਲ ਕੇ ਕਿਸੇ ਦੂਜੇ ਦੇ ਘਰ ਚਲੀ ਗਈ। ੧੧।

ਮੈਨੂੰ ਪਠਾਣਾਂ ਨੇ ਪਕੜ ਲਿਆ ਅਤੇ ਮੇਰੇ ਨਾਲ ਬਹੁਤ ਕਾਮ-ਕ੍ਰੀੜਾ ਕੀਤੀ। (ਹੁਣ ਜੇ) ਤੁਹਾਡਾ ਵਸ ਚਲੇ ਤਾਂ ਉਨ੍ਹਾਂ ਨੂੰ ਮਾਰੋ, ਨਹੀਂ ਤਾਂ ਕਾਜ਼ੀ ਪਾਸ ਜਾ ਕੇ ਪੁਕਾਰ ਕਰੋ। ੧੨।

(ਪਤੀ ਨੇ ਕਿਹਾ) ਇਸ ਵਿਚ ਤੇਰੀ ਕੋਈ ਗਲਤੀ ਨਹੀਂ ਹੈ। ਰਸਤਾ ਭੁਲ ਜਾਣ ਕਰ ਕੇ ਤੂੰ ਦੂਜੇ ਦੇ ਘਰ ਚਲੀ ਗਈ ਸੈਂ। ਪਠਾਣਾਂ ਨੇ ਤੈਨੂੰ ਪਕੜ ਲਿਆ ਅਤੇ ਤੇਰੇ ਨਾਲ ਕਾਮ-ਭੋਗ ਕੀਤਾ। ੧੩।

ਚੰਗਾ ਹੋਇਆ ਜੋ ਤੂੰ ਘਰ ਪਰਤ ਆਈ ਹੈਂ। (ਸ਼ੁਕਰ ਹੈ ਕਿ ਤੈਨੂੰ) ਪਕੜ ਕੇ ਉਨ੍ਹਾਂ ਨੇ ਤੁਰਕਣੀ ਨਹੀਂ ਬਣਾ ਲਿਆ। ਜੇ ਕੋਈ ਮਲੇਛਾਂ ਦੇ ਘਰ ਆ ਜਾਂਦਾ ਹੈ, ਤਾਂ ਉਹ ਫਿਰ (ਆਪਣੇ) ਧਰਮ ਸਹਿਤ ਵਾਪਸ ਨਹੀਂ ਪਰਤਦਾ। ੧੪।

(ਸੰਗੀਤ ਕਲਾ ਨੇ ਕਿਹਾ--) ਹੇ ਪਤੀ ਦੇਵ! ਤੁਸੀਂ ਆਪਣਾ ਮੱਥਾ ਨ ਧੁਨੇ ਅਤੇ ਮੇਰੀ ਸਾਰੀ ਬਿਰਥਾ ਨੂੰ ਸੁਣੋ। ਮੈਂ ਤੁਹਾਨੂੰ ਸਾਰੀ ਕਥਾ ਸੁਣਾਉਂਦੀ ਹਾਂ। ਉਸ ਨਾਲ ਤੁਹਾਡੇ ਭਰਮ ਦਾ ਨਿਵਾਰਣ ਕਰਦੀ ਹਾਂ। ੧੫।

ਜਦ ਮੈਂ ਭੁਲ ਕੇ ਉਨ੍ਹਾਂ ਦੇ ਘਰ ਚਲੀ ਗਈ ਤਦ ਹੀ ਤੁਰਕਾਂ ਨੇ ਮੈਨੂੰ ਪਕੜ ਲਿਆ। ਤਦ ਮੈਂ ਉਨ੍ਹਾਂ ਨੂੰ ਇਸ ਤਰ੍ਹਾਂ ਕਿਹਾ-- ਤੁਸੀਂ ਮੇਰੇ ਪਤੀ ਨੂੰ ਨਹੀਂ ਜਾਣਦੇ। ੧੬।

(ਮੈਨੂੰ) ਇਸ ਤਰ੍ਹਾਂ ਕਹਿਣ ਲਗੇ ਕਿ ਤੂੰ ਤੁਰਕਣੀ ਹੋ ਜਾ। ਉਹ ਸਾਰੇ ਲੋਗ ਮਿਲ ਕੇ ਮੈਨੂੰ ਘੁਰਕਣ ਲਗੇ। ਜਾਂ ਤਾਂ ਤੂੰ ਸਾਡੀ ਇਸਤਰੀ ਬਣ ਜਾ, ਨਹੀਂ ਤਾਂ ਤੈਨੂੰ ਇਥੇ ਹੀ ਮਾਰ ਦਿਆਂਗੇ। ੧੭।

ਅਤਿਲ

ਤਦ ਮੈਂ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਚਰਿਤ੍ਰ ਕੀਤਾ। ਮੈਂ ਆਪਣੀ ਭਗ ਤੇ ਨਹੁੰ ਮਾਰ ਕੇ ਲਹੂ ਕਢ ਦਿੱਤਾ। ਪਹਿਲਾਂ ਮੈਂ ਹੱਸ ਕੇ ਖਾਨ ਨਾਲ ਗਲਵਕੜੀ ਪਾਈ। ਫਿਰ ਮੈਂ ਉਸ ਪ੍ਰਤਿ ਮੂੰਹੋਂ ਇਹ ਗੱਲ ਕਹੀ--। ੧੮।

ਮੈਨੂੰ ਮਾਹਵਾਰੀ ਆਈ ਹੈ, ਇਸ ਲਈ ਮੈਂ ਘਰ ਜਾਂਦੀ ਹਾਂ। ਹੇ ਬਹਲੋਲ! ਤੁਹਾਡੇ ਨਾਲ ਭੋਗ ਨਹੀਂ ਕਰ ਸਕਦੀ। ਮੇਰੇ ਨਾਲ ਬੰਦਾ ਭੇਜੋ (ਜੋ) ਮੈਨੂੰ ਉਥੇ ਪਹੁੰਚਾ ਆਏ। ਤੀਜੇ ਦਿਨ ਮੈਨੂੰ ਫਿਰ ਬੁਲਾ ਲੈਣਾ। ੧੯।

ਸੁਨਿ ਐਸੇ ਬਚ ਮੋਹਿ ਖਾਨ ਤਬ ਤਜਿ ਦਿਯੋ।
ਕਾਮ ਭੋਗ ਤਹ ਸੰਗ ਨ ਮੈ ਐਸੇ ਕਿਯੋ।
ਤਬ ਤੁਮ ਕੋ ਮੈ ਮਿਲੀ ਤਹਾ ਤੇ ਆਇ ਕੈ।
ਹੋ ਅਬ ਤੁਮ ਕ੍ਰਯੋਹੁ ਮੈ ਕੋ ਲੇਹੁ ਬਚਾਇ ਕੈ। ੨੦।

ਦੋਹਰਾ

ਸੁਨਿ ਐਸੇ ਬਚ ਮੂੜ ਤਬ ਫੂਲਿ ਗਯੋ ਮੁਸਕਾਇ।
ਭੇਦ ਨ ਜਾਨ੍ਹੋ ਬਾਲ ਕੋ ਆਈ ਭਗਹਿ ਫੁਰਾਇ। ੨੧। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤਿਹਤਰਵੇਂ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੩। ੩੪੦੨। ਅਫਸ੍ਰੀ।

ਚੌਪਈ

ਮੋਕਲ ਗੜ ਮੋਕਲ ਨ੍ਰਿਪ ਭਾਰੋ। ਪਿਤਰ ਮਾਤ ਪਛਮ ਉਜਿਯਾਰੋ।
ਸੁਰਤਾ ਦੇ ਤਿਹ ਸੁਤਾ ਭਣਿਜੈ। ਜਾ ਸਮ ਰੂਪ ਕਵਨ ਤ੍ਰਿਯ ਦਿਜੈ। ੧।
ਅਪਨੋ ਤਵਨ ਸੁਯੰਬਰ ਬਨਾਯੋ। ਸਭ ਭੂਪਨ ਕੋ ਬੋਲਿ ਪਨਾਯੋ।
ਕਾਸਟ ਤੁਰੈ ਜੋ ਹ੍ਯਾ ਚੜਿ ਆਵੈ। ਸੋਈ ਰਾਜ ਸੁਤਾ ਕਹ ਪਾਵੈ। ੨।

ਅਤਿਲ

ਸਤ ਗਾੜਨ ਕੋ ਬਲ ਜੋ ਨਰ ਕਰ ਮੈ ਧਰੈ।
ਕਾਸਟ ਤੁਰੈ ਹ੍ਵੈ ਸ੍ਵਾਰ ਤੁਰਤ ਇਹ ਮਗੁ ਪਰੈ।
ਲੀਕ ਬਡੀ ਲਹੁ ਬਿਨੁ ਕਰ ਛੂਏ ਜੋ ਕਰੈ।
ਹੋ ਸੋਈ ਨ੍ਰਿਪ ਬਰ ਆਜੁ ਆਨ ਹਮ ਕੋ ਬਰੈ। ੩।
ਜਹ ਪੇਰੋ ਸ਼ਾਹ ਹੁਤੋ ਤਹੀ ਖਬਰੈ ਗਈ।
ਅਚਰਜ ਕਥਾ ਸੁਨਿ ਮੋਨ ਸਭਾ ਸਭ ਹੀ ਭਈ।
ਤਬ ਹਜਰਤ ਤ੍ਰਿਯ ਐਸੇ ਬਚਨ ਸੁਨਾਇਯੋ।
ਹੋ ਹਜਰਤ ਕੋ ਭ੍ਰਮੁ ਸਭ ਹੀ ਤਬੈ ਮਿਟਾਇਯੋ। ੪।
ਦ੍ਰੁਭੁ ਜਰ ਲਈ ਮੰਗਾਇ ਬਰੋ ਤਾ ਕੋ ਸੁ ਕਿਯ।
ਨਹਰਿ ਖੋਦਿ ਬੇਰਿਆ ਕੋ ਬੋਲਿ ਤੁਰੰਗ ਲਿਯ।
ਲਹੁ ਦੀਰਘ ਤਟ ਲੀਕੈ ਕਾਢਿ ਬਨਾਇ ਕੈ।
ਹੋ ਜੀਤਿ ਆਪੁ ਲੈ ਦਈ ਹਜਰਤਹਿ ਜਾਇ ਕੈ। ੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਹਤਰਵੇਂ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੪। ੩੪੦੩। ਅਫਸ੍ਰੀ।

ਦੋਹਰਾ

ਗਜਨਦੇਵ ਰਾਜਾ ਬਡੋ ਗਜਨੀ ਕੋ ਨਰਪਾਲ।
ਕਮਲ ਕੁਰੰਗ ਸਾਰਸ ਲਜੈ ਲਖਿ ਤਿਹ ਨੈਨ ਬਿਸਾਲ। ੧।

ਇਹ ਗੱਲ ਸੁਣ ਕੇ ਖਾਨ ਨੇ ਮੈਨੂੰ ਤਿਆਗ ਦਿੱਤਾ। ਇਸ ਤਰ੍ਹਾਂ ਮੈਂ ਉਸ ਨਾਲ ਕਾਮ ਭੋਗ ਨਹੀਂ ਕੀਤਾ। ਤਦ ਮੈਂ ਉਥੋਂ ਆ ਕੇ ਤੁਹਾਨੂੰ ਮਿਲੀ ਹਾਂ। ਹੁਣ ਤੁਸੀਂ ਕਿਸੇ ਤਰ੍ਹਾਂ ਮੈਨੂੰ ਬਚਾ ਲਵੋ। ੨੦।

ਦੌਹਰਾ

ਇਸ ਤਰ੍ਹਾਂ ਦੇ ਬੋਲ ਸੁਣ ਕੇ ਤਦ ਉਹ ਮੂਰਖ ਹਸ ਕੇ ਫੁਲ ਗਿਆ। (ਉਹ) ਇਸਤਰੀ ਦਾ ਭੇਦ ਨ ਸਮਝ ਸਕਿਆ ਕਿ ਉਹ ਕਾਮ-ਕੋਲ ਕਰ ਕੇ ਆਈ ਸੀ। ੨੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੩ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੭੩। ੩੪੦੨। ਚਲਦਾ।*

ਚੌਪਈ

ਮੋਕਲ ਗੜ੍ਹ ਵਿਚ (ਇਕ) ਮੋਕਲ ਨਾਂ ਦਾ ਵੱਡਾ ਰਾਜਾ ਸੀ। (ਉਸ ਦੇ) ਮਾਤਾ ਪਿਤਾ ਪੱਛਮ ਵਿਚ ਬਹੁਤ ਪ੍ਰਸਿੱਧ ਸਨ। ਉਸ ਦੀ ਸੁਰਤਾ ਦੇਈ ਨਾਂ ਦੀ ਇਕ ਪੁੱਤਰੀ ਸੀ। ਉਸ ਦੇ ਬਰਾਬਰ ਹੋਰ ਕਿਸ ਇਸਤਰੀ ਦਾ ਰੂਪ ਦਸੀਏ। ੧।

ਉਸ ਨੇ ਆਪਣਾ ਸੁਅੰਬਰ ਰਚਿਆ ਅਤੇ ਸਭ ਰਾਜਿਆਂ ਨੂੰ ਬੁਲਵਾ ਲਿਆ। ਜੋ ਲਕੜੀ ਦੇ ਘੋੜੇ ਤੇ ਇਥੇ ਚੜ੍ਹ ਕੇ ਆਵੇਗਾ, ਉਹੀ ਰਾਜ ਕੁਮਾਰੀ ਨੂੰ ਪ੍ਰਾਪਤ ਕਰੇਗਾ। ੨।

ਅੰਤਲ

ਜਿਹੜਾ ਆਦਮੀ ਸੌ ਗੰਢਾਂ ਵਾਲਾ ਬਲਮ (ਭਾਲਾ) ਹੱਥ ਵਿਚ ਧਾਰਨ ਕਰੇ ਅਤੇ ਕਾਠ ਦੇ ਘੋੜੇ ਉਤੇ ਸਵਾਰ ਹੋ ਕੇ ਇਸ ਰਸਤੇ ਉਤੇ ਪੈ ਕੇ ਤੁਰੇ। ਜੋ ਵੱਡੀ ਜਾਂ ਲਘੂ ਲਕੀਰ ਬਿਨਾ ਹੱਥ ਛੋਹੇ ਖਿਚ ਦੇਵੇ। ਉਹੀ ਸ਼੍ਰੇਸ਼ਠ ਰਾਜਾ ਅਜ ਆ ਕੇ ਸਾਨੂੰ ਵਰ ਲਵੇ। ੩।

ਜਿਥੇ ਪੈਰੇ ਸ਼ਾਹ ਰਹਿੰਦਾ ਸੀ, ਉਥੇ ਵੀ ਖਬਰ ਜਾ ਪਹੁੰਚੀ। ਇਹ ਅਸਚਰਜ ਗੱਲ ਸੁਣ ਸਾਰੀ ਸਭਾ ਚੁਪ ਹੋ ਗਈ। ਤਦ ਬਾਦਸ਼ਾਹ ਦੀ ਇਸਤਰੀ ਨੇ ਇਸ ਤਰ੍ਹਾਂ ਬਚਨ ਕਹੇ, ਜਿਸ ਨਾਲ ਬਾਦਸ਼ਾਹ ਦੇ ਸਾਰੇ ਭਰਮ ਮਿਟਾ ਦਿੱਤੇ। ੪।

ਉਸ ਨੇ ਦਭ ਦੀ ਇਕ ਜੜ੍ਹ ਮੰਗਵਾ ਕੇ ਉਸ ਦੀ ਬਲਮ ਬਣਾਈ। (ਉਸ ਨੇ ਉਥੋਂ ਤਕ) ਇਕ ਨਹਿਰ ਪੁਟਵਾ ਦਿੱਤੀ ਅਤੇ ਮਲਾਹ ਨੂੰ ਕਿਹਾ ਕਿ (ਉਹ) ਬੇੜੀ ਰੂਪ ਘੋੜਾ ਲਿਆਏ। ਕੰਢੇ ਤੇ (ਲਕੜੀ ਨਾਲ) ਦੀਰਘ ਅਤੇ ਲਘੂ ਲਕੀਰਾਂ ਖਿਚ ਲਈਆਂ। (ਉਸ ਨੇ) ਆਪ ਜਿਤ ਕੇ (ਉਹ ਇਸਤਰੀ) ਬਾਦਸ਼ਾਹ ਨੂੰ ਦੇ ਦਿੱਤੀ। ੫।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੪ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੭੪। ੩੪੦੩। ਚਲਦਾ।*

ਦੌਹਰਾ

ਗਜਨ ਦੇਵ ਨਾਂ ਦਾ ਇਕ ਵੱਡਾ ਰਾਜਾ ਗਜਨੀ ਦਾ ਸੁਆਮੀ ਸੀ। ਉਸ ਦੀਆਂ ਵਿਸ਼ਾਲ ਅੱਖਾਂ ਨੂੰ ਵੇਖ ਕੇ ਕਮਲ, ਹਿਰਨ ਅਤੇ ਸਾਰਸ ਵੀ ਸ਼ਰਮਿੰਦੇ ਹੁੰਦੇ ਸਨ। ੧।

ਤਹਾ ਦੁਰਗ ਦੁਰਗਮ ਬਡੋ ਤਹ ਪਹੁਚੈ ਕਹ ਕੋਨ।
ਜੋਨਿ ਚੰਦ੍ਰ ਕੀ ਨ ਪਰੈ ਚੀਟੀ ਕਰੈ ਨ ਗੋਨ। ੨।

ਚੌਪਈ

ਚਪਲ ਕਲਾ ਇਕ ਰਾਜ ਦੁਲਾਰੀ। ਸੂਰਜ ਲਖੀ ਚੰਦ੍ਰ ਨ ਨਿਹਾਰੀ।
ਜੋਬਨ ਜੋਬ ਅਧਿਕ ਤਿਹ ਸੋਹੈ। ਖਗ ਮ੍ਰਿਗ ਜਛ ਭੁਜੰਗਨ ਮੋਹੈ। ੩।

ਦੋਹਰਾ

ਜੋਬਨ ਖਾਂ ਤਿਹ ਦੁਰਗ ਕੋ ਘੋਰਾ ਕਿਯੋ ਬਨਾਇ।
ਕ੍ਰਿਯੋਹੂੰ ਨ ਸੋ ਟੂਟਤ ਭਯੋ ਸਭ ਕਰਿ ਰਹੇ ਉਪਾਇ। ੪।

ਚੌਪਈ

ਜੋਬਨ ਖਾਂ ਤਹ ਬੀਰ ਬੁਲਾਏ। ਬੈਠਿ ਬੈਠਿ ਕਰਿ ਮੰਤ੍ਰ ਪਕਾਏ।
ਕਵਨ ਉਪਾਇ ਆਜੁ ਹਯਾ ਕੀਜੈ। ਜਾ ਤੇ ਦੁਰਗ ਤੋਰਿ ਕਰਿ ਦੀਜੈ। ੫।
ਬਲਵੰਡ ਖਾਨ ਸੈਨ ਸੰਗ ਲਿਯੋ। ਤਵਨ ਦੁਰਗ ਪਰ ਹਲਾ ਕਿਯੋ।
ਗੜ ਕੇ ਲੋਗ ਤੀਰ ਤੇ ਜਾਈ। ਮਾਰਿ ਮਾਰਿ ਕਰਿ ਕੂਕਿ ਸੁਨਾਈ। ੬।
ਗੋਲੀ ਅਧਿਕ ਦੁਰਗ ਤੇ ਛੂਟੀ। ਬਹੁਤ ਸੂਰਮਨਿ ਮੁੰਡੀ ਛੂਟੀ।
ਗਿਰਿ ਗਿਰਿ ਗਏ ਬੀਰ ਰਨ ਮਾਹੀ। ਤਨ ਮੈ ਰਹੀ ਨੈਕ ਸੁਧਿ ਨਾਹੀ। ੭।

ਭੁਜੰਗ ਛੰਦ

ਕਹੂੰ ਬਾਜ ਜੁਝੇ ਕਹੂੰ ਰਾਜ ਮਾਰੇ। ਕਹੂੰ ਤਾਜ ਬਾਜੀਨ ਕੇ ਸਾਜ ਡਾਰੇ।
ਕਿਤੇ ਛੋਰ ਛੋਕੇ ਕਿਤੇ ਛੈਲ ਮੋਰੇ। ਕਿਤੇ ਛਤ੍ਰ ਧਾਰੀਨ ਕੇ ਛਤ੍ਰ ਤੋਰੇ। ੮।
ਲਗੇ ਜ੍ਵਾਨ ਗੋਲੀਨ ਕੇ ਖੇਤ ਜੁਝੇ। ਚਲੇ ਭਾਜਿ ਕੇਤੇ ਨਹੀ ਜਾਤ ਬੂਝੇ।
ਭਰੇ ਲਾਜ ਕੇਤੇ ਹਠੀ ਕੋਪਿ ਚੂਕੇ। ਚਹੂੰ ਓਰ ਤੇ ਮਾਰ ਹੀ ਮਾਰ ਕੂਕੇ। ੯।
ਚਹੂੰ ਓਰ ਗਾੜੇ ਗੜੇ ਘੋਰਿ ਆਏ। ਹਠੀ ਖਾਨ ਕੋਪੇ ਲੀਏ ਸੈਨ ਘਾਏ।
ਇਤੇ ਸੂਰ ਸੋਹੈ ਉਤੈ ਵੈ ਬਿਰਾਜੈ। ਮੰਡੇ ਕ੍ਰੋਧ ਕੈ ਕੈ ਨਹੀ ਪੈਗ ਭਾਜੇ। ੧੦।

ਦੋਹਰਾ

ਛੋਰਿ ਖੇਤ ਪਗ ਨ ਟਰੇ ਭਿਰੇ ਸੂਰਮਾ ਚਾਇ।
ਦਸੋ ਦਿਸਨ ਗਾਡੇ ਗੜਹਿ ਘੋਰਿ ਲਿਯੋ ਭਟ ਆਇ। ੧੧।

ਭੁਜੰਗ ਛੰਦ

ਕਿਤੇ ਗੋਲਿ ਗੋਲਾ ਮਹਾ ਬਾਨ ਛੋਰੇ। ਕਿਤੇ ਗਰਬ ਧਾਰੀਨ ਕੇ ਗਰਬ ਤੋਰੇ।
ਪਰੀ ਮਾਰਿ ਭਾਰੀ ਕਹਾ ਲੋ ਬਖਾਨੇ। ਉਡੀ ਜਾਨ ਮਾਖੀਰੁ ਕੀ ਮਾਖਿ ਮਾਨੇ। ੧੨।

(ਉਸ ਦਾ) ਕਿਲਾ ਬਹੁਤ ਦੁਰਗਮ ਸੀ, ਉਥੇ ਕੌਣ ਪਹੁੰਚ ਸਕਦਾ ਸੀ? ਉਥੇ ਚੰਦ੍ਰਮਾ ਦੀ ਚਾਂਦਨੀ ਨਹੀਂ ਪੈਂਦੀ ਸੀ ਅਤੇ ਕੀੜੀ ਵੀ ਜਾ ਨਹੀਂ ਸਕਦੀ ਸੀ।੨।

ਚੌਪਈ

ਚਪਲ ਕਲਾ ਨਾਂ ਦੀ ਇਕ ਰਾਜ ਕੁਮਾਰੀ ਸੀ ਜਿਸ ਨੂੰ ਸੂਰਜ ਅਤੇ ਚੰਦ੍ਰਮਾ ਨੇ ਵੀ ਨਹੀਂ ਵੇਖਿਆ ਸੀ। ਉਸ ਨੂੰ ਜੋਬਨ ਅਤੇ ਛਬੀ ਬਹੁਤ ਅਧਿਕ ਫਬਦੀ ਸੀ। (ਉਹ) ਪੰਛੀਆਂ, ਹਿਰਨਾਂ, ਯਕਸ਼ਾਂ ਅਤੇ ਸੱਪਾਂ ਦਾ ਮਨ ਮੋਹਦੀ ਸੀ।੩।

ਦੌਹਰਾ

ਜੋਬਨ ਖਾਨ ਨੇ ਉਸ ਕਿਲ੍ਹੇ ਨੂੰ ਘੇਰਾ ਪਾ ਲਿਆ। ਸਭ ਤਰ੍ਹਾਂ ਦੇ ਉਪਾ ਕਰ ਹਟੇ, ਪਰ ਕਿਸੇ ਤਰ੍ਹਾਂ ਵੀ ਉਹ ਕਿਲ੍ਹਾ ਟੁਟ ਨ ਸਕਿਆ।੪।

ਚੌਪਈ

ਜੋਬਨ ਖਾਨ ਨੇ ਆਪਣੇ ਸੂਰਮੇ ਬੁਲਾਏ ਅਤੇ ਬੈਠ ਬੈਠ ਕੇ ਸਲਾਹ ਕੀਤੀ ਕਿ ਕਿਹੜੀ ਜੁਗਤ ਇਥੇ ਅਜ ਕਰੀਏ ਜਿਸ ਨਾਲ ਕਿਲ੍ਹਾ ਤੋੜਿਆ ਜਾ ਸਕੇ।੫।

ਬਲਵੰਡ ਖਾਨ ਨੇ ਆਪਣੇ ਨਾਲ ਸੈਨਾ ਲਈ ਅਤੇ ਉਸ ਕਿਲ੍ਹੇ ਉਤੇ ਹਮਲਾ ਕਰ ਦਿੱਤਾ। ਲੋਕਾਂ ਨੇ ਕਿਲ੍ਹੇ ਦੇ ਨੇੜੇ ਜਾ ਕੇ 'ਮਾਰ ਲੋ - ਮਾਰ ਲੋ' ਦਾ ਰੌਲਾ ਪਾ ਦਿੱਤਾ।੬।

ਕਿਲ੍ਹੇ ਤੋਂ ਬਹੁਤ ਗੋਲੀਆਂ ਛੁਟੀਆਂ ਅਤੇ ਬਹੁਤ ਸਾਰੇ ਸੂਰਮਿਆਂ ਦੇ ਸਿਰ ਪਾਟ ਗਏ। ਯੁੱਧ ਵਿਚ ਸੂਰਮੇ ਡਿਗ ਡਿਗ ਪਏ ਅਤੇ ਸ਼ਰੀਰਾਂ ਵਿਚ ਜ਼ਰਾ ਜਿੰਨੀ ਵੀ ਸੁਰਤ ਨ ਰਹੀ।੭।

ਭੁਜੰਗ ਛੰਦ

ਕਿਤੇ ਘੋੜੇ ਜੂਝੇ ਪਏ ਹਨ ਅਤੇ ਕਿਤੇ ਰਾਜੇ ਮਾਰੇ ਗਏ ਹਨ। ਕਿਤੇ ਤਾਜ ਅਤੇ ਘੋੜਿਆਂ ਦੇ ਸਾਜ ਡਿਗੇ ਪਏ ਹਨ। ਕਿਤੇ (ਸੂਰਮੇ) ਵਿੰਨ੍ਹ ਕੇ ਛਡ ਦਿੱਤੇ ਗਏ ਹਨ ਅਤੇ ਕਿਤੇ ਬਾਂਕੇ ਜਵਾਨ ਮਰੇ ਹਨ। ਕਿਤੇ ਛਤ੍ਰਧਾਰੀਆਂ ਦੇ ਛਤ੍ਰ ਟੁੱਟੇ ਪਏ ਹਨ।੮।

ਗੋਲੀਆਂ ਲਗਣ ਨਾਲ ਕਿਤਨੇ ਹੀ ਜਵਾਨ ਰਣ-ਖੇਤਰ ਵਿਚ ਮਾਰੇ ਗਏ ਹਨ। ਕਿਤਨੇ ਹੀ ਭਜ ਗਏ ਹਨ, (ਉਨ੍ਹਾਂ ਨੂੰ) ਗਿਣਿਆ ਨਹੀਂ ਜਾ ਸਕਦਾ। ਕਿਤਨੇ ਹੀ ਲਾਜ ਦੇ ਭਰੇ ਹੋਏ ਹਨ ਪੂਰਵਕ ਕ੍ਰੋਧ ਕਰ ਕੇ ਆ ਢੁਕੇ ਹਨ। ਚੌਹਾਂ ਪਾਸੇ 'ਮਾਰੋ ਮਾਰੋ' ਹੀ ਕੂਕ ਰਹੇ ਹਨ।੯।

ਚੌਹਾਂ ਪਾਸਿਆਂ ਤੋਂ ਕਿਲ੍ਹੇ ਨੂੰ ਤਕੜਾ ਘੇਰਾ ਪਾ ਲਿਆ ਗਿਆ ਹੈ। ਹਠੀਲੇ ਖਾਨ ਰੋਹ ਨਾਲ ਭਰੇ ਸੈਨਾ ਲੈ ਕੇ ਟੁੱਟ ਕੇ ਪੈ ਗਏ ਹਨ। ਇਧਰ ਸੂਰਮੇ ਸ਼ੋਭਦੇ ਹਨ ਅਤੇ ਉਧਰ ਉਹ ਬਿਰਾਜਦੇ ਹਨ ਅਤੇ ਕ੍ਰੋਧ ਦੇ ਭਰੇ ਹੋਏ ਇਕ ਕਦਮ ਵੀ ਨਹੀਂ ਭਜਦੇ ਹਨ।੧੦।

ਦੌਹਰਾ

ਰਣ-ਖੇਤਰ (ਨੂੰ ਛਡ ਕੇ ਕੋਈ) ਸੂਰਮਾ ਇਕ ਕਦਮ ਵੀ ਟਲ ਨਹੀਂ ਰਿਹਾ ਸੀ ਅਤੇ ਪੂਰੀ ਚਾਹ ਨਾਲ ਲੜ ਰਹੇ ਸਨ। ਦਸਾਂ ਦਿਸ਼ਾਵਾਂ ਤੋਂ ਸੂਰਮਿਆਂ ਨੇ ਆ ਕੇ ਕਿਲ੍ਹਾ ਘੇਰ ਲਿਆ ਸੀ।੧੧।

ਭੁਜੰਗ ਛੰਦ

ਕਿਤੇ ਗੋਲਾ ਚਲਾਉਣ ਵਾਲੇ ਗੋਲੇ ਅਤੇ ਬਾਣ ਚਲਾਉਣ ਵਾਲੇ ਬਾਣ ਛਡ ਰਹੇ ਸਨ। ਕਿਤੇ ਘਮੰਡੀਆਂ ਦੇ ਗਰਬ ਤੋੜੇ ਜਾ ਰਹੇ ਸਨ। ਬਹੁਤ ਮਾਰ ਪਈ ਸੀ, ਕਿਥੋਂ ਤਕ ਵਰਣਨ ਕਰਾਂ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਸ਼ਹਿਦ ਦੀਆਂ ਮੱਖੀਆਂ ਉਡੀਆਂ ਹੋਣ।੧੨।

ਦੋਹਰਾ

ਬਜ੍ਜ ਬਾਨ ਬਿਛੁਆਨ ਭਏ ਬੀਰ ਲਰੇ ਰਨ ਮੰਡ।
ਲਗੀ ਤੁਪਕ ਕੀ ਉਰ ਬਿਖੈ ਜੂਝੇ ਖਾਂ ਬਲਵੰਡ। ੧੩।

ਚੌਪਈ

ਬਲਵੰਡ ਖਾਂ ਜਬਹੀ ਰਨ ਜੂਝੇ। ਔ ਭਟ ਮੁਏ ਜਾਤ ਨਹਿ ਬੂਝੇ।
ਭਜੇ ਸੁਭਟ ਆਵਤ ਭਏ ਤਹਾ। ਜੋਬਨ ਖਾਨ ਖੇਤ ਮੈ ਜਹਾ। ੧੪।

ਦੋਹਰਾ

ਬਲਵੰਡ ਖਾਂ ਕੇ ਸੁਨਿ ਮੁਏ ਸੰਕਿ ਰਹੇ ਸਭ ਸੂਰ।
ਬਿਨ ਸ੍ਯਾਰੇ ਸੀਤਲ ਭਏ ਖਾਏ ਜਨਕ ਕਪੂਰ। ੧੫।

ਅਤਿਲ

ਚਪਲ ਕਲਾ ਜੋਬਨ ਖਾਂ ਜਬੈ ਨਿਹਾਰਿਯੋ।
ਗਿਰੀ ਧਰਨਿ ਮੁਰਛਾਇ ਕਾਮ ਸਰ ਮਾਰਿਯੋ।
ਪਤ੍ਰੀ ਲਿਖੀ ਬਨਾਇ ਬਿਸਿਖ ਸੋ ਬਾਧਿ ਕਰਿ।
ਹੋ ਦੀਨੋ ਧਨੁਜ ਚਲਾਇ ਧਨੁਖ ਦ੍ਰਿੜ ਸਾਧਿ ਕਰਿ। ੧੬।
ਸੁਨੁ ਕੁਅਰ ਜੂ ਅਬ ਜੋ ਤੁਮ ਮੇ ਕੋ ਬਰੋ।
ਤੋ ਮੈ ਦੇਊ ਬਤਾਇ ਰਾਜ ਗੜ ਕੋ ਕਰੋ।
ਪ੍ਰਥਮ ਬ੍ਰਯਾਹਿ ਮੇ ਸੋ ਕਰਿਬੋ ਠਹਰਾਇਯੋ।
ਹੋ ਤੈਸਹਿ ਪਤਿਯਾ ਸਰ ਸੋ ਬਾਧਿ ਚਲਾਇਯੋ। ੧੭।
ਬ੍ਰਯਾਹ ਕੁਅਰ ਤਾ ਸੋ ਕਰਿਬੋ ਠਹਰਾਇਯੋ।
ਵੈਸਹਿ ਪਤਿਯਾ ਸਰ ਸੋ ਬਾਧਿ ਬਗਾਇਯੋ।
ਗੜ ਗਾੜੇ ਕੇ ਮਾਝ ਪਰਿਯੋ ਸਰ ਜਾਇ ਕਰਿ।
ਹੋ ਨਿਰਖਿ ਅੰਕ ਤਿਹ ਨਾਰਿ ਲਿਯੋ ਉਰ ਲਾਇ ਕਰਿ। ੧੮।

ਦੋਹਰਾ

ਬਿਸਿਖ ਪਹੂਦ੍ਯੋ ਮੀਤ ਕੋ ਪਤਿਯਾ ਲੀਨੇ ਸੰਗ।
ਆਖੇ ਅਤਿ ਨਿਰਮਲ ਭਈ ਨਿਰਖਤ ਵਾ ਕੋ ਅੰਗ। ੧੯।
ਚਪਲ ਕਲਾ ਸੋ ਜਬ ਕੁਅਰ ਬ੍ਰਯਾਹ ਬਦ੍ਯੋ ਸੁਖ ਪਾਇ।
ਵੈਸਹਿ ਸਰ ਸੋ ਬਹੁਰਿ ਲਿਖਿ ਪਤਿਯਾ ਦਈ ਚਲਾਇ। ੨੦।

ਚੌਪਈ

ਪਤਿਯਾ ਬਿਖੈ ਇਹੈ ਲਿਖਿ ਡਾਰੋ। ਸੁਨੋ ਕੁਅਰ ਜੂ ਬਚਨ ਹਮਾਰੋ।
ਪ੍ਰਥਮੈ ਬਾਰਿ ਬੰਦ ਇਹ ਕੀਜੈ। ਤਾ ਪਾਛੇ ਯਾ ਗੜ ਕੋ ਲੀਜੈ। ੨੧।

ਦੋਹਰਾ

ਬਜ੍ਜ ਬਾਣਾਂ ਅਤੇ ਬਿਛੂਆਂ ਨਾਲ ਰਣ-ਭੂਮੀ ਵਿਚ ਸੂਰਮੇ ਲੜਦੇ ਸਨ। ਬੰਦੂਕ ਦੀ ਗੋਲੀ ਛਾਤੀ ਵਿਚ ਲਗਣ ਨਾਲ ਬਲਵੰਡ ਖਾਨ ਮਰ ਗਿਆ ਸੀ।੧੩।

ਚੌਪਈ

ਬਲਵੰਡ ਖਾਨ ਜਦ ਰਣ-ਭੂਮੀ ਵਿਚ ਮਾਰਿਆ ਗਿਆ ਅਤੇ ਹੋਰ ਵੀ ਪਤਾ ਨਹੀਂ, ਕਿਤਨੇ ਯੋਧੇ ਮਾਰੇ ਗਏ। ਸੂਰਮੇ ਭਜ ਭਜ ਕੇ ਉਥੇ ਆਉਂਦੇ ਗਏ ਜਿਥੇ ਜੋਬਨ ਖਾਨ ਯੁੱਧ ਕਰ ਰਿਹਾ ਸੀ।੧੪।

ਦੋਹਰਾ

ਬਲਵੰਡ ਖਾਨ ਦੇ ਮਾਰੇ ਜਾਣ ਦੀ ਗੱਲ ਸੁਣ ਕੇ ਸਾਰੇ ਸੂਰਮੇ ਸੰਕਾਵਾਨ ਹੋ ਗਏ। ਉਹ ਬਿਨਾ ਸਿਆਲ ਦੀ ਰੁਤ ਦੇ ਠੰਢੇ ਹੋ ਗਏ ਮਾਨੋ (ਉਨ੍ਹਾਂ ਨੇ) ਕਪੂਰ ਖਾਧਾ ਹੋਵੇ।੧੫।

ਅੰਤਲ

ਚਪਲ ਕਲਾ ਨੇ ਜਦੋਂ ਜੋਬਨ ਖਾਨ ਨੂੰ ਵੇਖਿਆ ਤਾਂ ਕਾਮ ਦਾ ਬਾਣ ਖਾ ਕੇ ਧਰਤੀ ਉਤੇ ਮੂਰਛਿਤ ਹੋ ਕੇ ਡਿਗ ਪਈ। ਉਸ ਨੇ ਚਿੱਠੀ ਲਿਖ ਕੇ ਤੀਰ ਨਾਲ ਬੰਨ੍ਹ ਦਿੱਤੀ ਅਤੇ ਧਨੁਸ ਨੂੰ ਦ੍ਰਿੜ੍ਹਤਾ ਨਾਲ ਪਕੜ ਕੇ ਬਾਣ ਚਲਾ ਦਿੱਤਾ।੧੬।

ਹੇ ਕੁੰਵਰ ਜੀ! ਸੁਣੋ, ਜੇ ਹੁਣ ਤੁਸੀਂ ਮੇਰੇ ਨਾਲ ਵਿਆਹ ਕਰੋ, ਤਾਂ ਮੈਂ ਤੁਹਾਨੂੰ (ਗੁਪਤ ਭੇਦ) ਦਸ ਦਿਆਂਗੀ ਕਿ ਕਿਲ੍ਹੇ ਉਤੇ ਕਿਵੇਂ ਰਾਜ ਕਰੋ। ਪਹਿਲਾਂ ਮੇਰੇ ਨਾਲ ਵਿਆਹ ਪੱਕਾ ਕਰੋ ਅਤੇ ਇਸੇ ਤਰ੍ਹਾਂ ਚਿੱਠੀ ਬੰਨ੍ਹ ਕੇ ਤੀਰ ਚਲਾਓ।੧੭।

ਉਸ ਇਸਤਰੀ ਨਾਲ ਵਿਆਹ ਕਰਨ ਲਈ ਕੁੰਵਰ ਮੰਨ ਗਿਆ। ਉਸੇ ਤਰ੍ਹਾਂ ਤੀਰ ਨਾਲ ਬੰਨ੍ਹ ਕੇ ਚਿੱਠੀ ਭੇਜ ਦਿੱਤੀ। ਤੀਰ ਮਜ਼ਬੂਤ ਕਿਲ੍ਹੇ ਦੇ ਅੰਦਰ ਜਾ ਕੇ ਡਿਗਿਆ। ਉਸ (ਚਿੱਠੀ ਦੇ) ਅੱਖਰ ਵੇਖ ਕੇ ਇਸਤਰੀ ਨੇ ਛਾਤੀ ਨਾਲ ਲਗਾ ਲਈ।੧੮।

ਦੋਹਰਾ

ਮਿਤਰ ਦਾ ਤੀਰ ਚਿੱਠੀ ਨੂੰ ਨਾਲ ਲੈ ਕੇ ਉਥੇ ਪਹੁੰਚਿਆ। ਚਿੱਠੀ ਦੇ ਅੱਖਰ ('ਅੰਗ') ਵੇਖ ਕੇ (ਇਸਤਰੀ ਦੀਆਂ) ਅੱਖਾਂ ਬਹੁਤ ਨਿਰਮਲ ਹੋ ਗਈਆਂ।੧੯।

ਚਪਲ ਕਲਾ ਨਾਲ ਜਦ ਕੁੰਵਰ ਨੇ ਵਿਆਹ ਕਰਨਾ ਸੁਖ ਪੂਰਵਕ ਮੰਨ ਲਿਆ, ਤਾਂ ਉਸੇ ਤਰ੍ਹਾਂ ਫਿਰ ਚਿੱਠੀ ਲਿਖ ਕੇ ਅਤੇ ਤੀਰ ਨਾਲ ਬੰਨ੍ਹ ਕੇ ਉਸ ਨੂੰ ਚਲਾ ਦਿੱਤਾ।੨੦।

ਚੌਪਈ

ਚਿੱਠੀ ਵਿਚ ਇਹੀ ਲਿਖ ਭੇਜਿਆ ਕਿ ਹੇ ਕੁੰਵਰ ਜੀ! ਮੇਰੀ ਗੱਲ ਸੁਣੋ। ਪਹਿਲਾਂ ਇਸ ਦਾ (ਅੰਦਰ ਆਣ ਵਾਲਾ) ਪਾਣੀ ('ਬਾਰਿ') ਬੰਦ ਕਰ ਦਿਓ। ਉਸ ਪਿਛੋਂ ਕਿਲ੍ਹੇ ਉਤੇ ਕਬਜ਼ਾ ਕਰ ਲਵੋ।੨੧।

ਅਤਿਲ

ਦਸੋ ਦਿਸਨ ਘੇਰੋ ਯਾ ਗੜ ਕੋ ਡਾਰਿਯੈ।
ਹੁਯਾ ਤੇ ਜੋ ਨਰ ਨਿਕਸੈ ਤਾਹਿ ਸੰਘਾਰਿਯੈ।
ਆਵੈ ਜੋ ਜਨ ਪਾਸ ਬੰਦ ਤਿਹ ਕੀਜਿਯੈ।
ਹੋ ਬਹੁਰੋ ਦੁਰਗ ਛੁਰਾਇ ਛਿਨਕ ਮੋ ਲੀਜਿਯੈ। ੨੨।

ਦਸੋ ਦਿਸਨ ਤਿਹ ਗੜ ਕੋ ਘੇਰਾ ਡਾਰਿਯੋ।
ਜੋ ਜਨ ਤਹ ਤੇ ਨਿਕਸੈ ਤਾਹਿ ਸੰਘਾਰਿਯੋ।
ਖਾਨ ਪਾਨ ਸਭ ਬੰਦ ਪ੍ਰਥਮ ਤਾ ਕੋ ਕਿਯੋ।
ਹੋ ਬਹੁਰੋ ਦੁਰਗ ਛਿਨਾਇ ਛਿਨਕ ਭੀਤਰ ਲਿਯੋ। ੨੩।

ਲੀਨੋ ਦੁਰਗ ਛਿਨਾਇ ਗਜਨਿ ਸਹ ਘਾਇ ਕੈ।
ਲਯੋ ਕੁਅਰਿ ਕਹ ਜੀਤਿ ਪਰਮ ਸੁਖ ਪਾਇ ਕੈ।
ਭਾਤਿ ਭਾਤਿ ਰਤਿ ਕਰੀ ਪ੍ਰੇਮ ਉਪਜਾਇ ਕਰਿ।
ਹੋ ਲਪਟਿ ਲਪਟਿ ਤ੍ਰਿਯ ਗਈ ਸੁ ਕੀਨੋ ਭੋਗ ਭਰਿ। ੨੪।

ਚੌਪਈ

ਐਸੀ ਪ੍ਰੀਤ ਦੁਹਨ ਕੇ ਭਈ। ਅਬਲਾ ਔਰ ਬਿਸਰਿ ਸਭ ਗਈ।
ਏਕ ਨਾਰਿ ਹਸਿ ਬਚਨਿ ਉਚਾਰੋ। ਬਡੇ ਮੂਰਖ ਇਹ ਰਾਵ ਹਮਾਰੋ। ੨੫।

ਜਿਨ ਤ੍ਰਿਯ ਪ੍ਰਿਥਮ ਪਿਤਾ ਕਹ ਘਾਯੋ। ਬਹੁਰਿ ਆਪਨੋ ਰਾਜ ਗਵਾਯੋ।
ਤਾ ਸੋ ਮੂੜ ਪ੍ਰੀਤਿ ਉਪਜਾਈ। ਨ੍ਰਿਪ ਕੀ ਨਿਕਟ ਮ੍ਰਿਤੁ ਜਨ ਆਈ। ੨੬।

ਪਿਤਾ ਹਨਤ ਜਿਹ ਲਗੀ ਨ ਬਾਰਾ। ਤਿਹ ਆਗੇ ਕ੍ਰਯਾ ਨਾਥ ਬਿਚਾਰਾ।
ਜਿਨ ਤ੍ਰਿਯ ਅਪਨੋ ਰਾਜੁ ਗਵਾਯੋ। ਤਾ ਸੋ ਮੂਰਖ ਨੇਹ ਲਗਾਯੋ। ੨੭।

ਦੋਹਰਾ

ਜੋਬਨ ਖਾਂ ਸੁਨਿ ਏ ਬਚਨ ਮਨ ਮੈ ਰੋਸ ਬਢਾਇ।
ਬਡੇ ਮੁਨਾਰ ਉਸਾਰਿ ਤ੍ਰਿਯ ਤਾ ਮੈ ਦਈ ਚਿਨਾਇ। ੨੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪਚਹਤਰਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੫। ੩੪੩੫। ਅਫਜ਼ੂ।

ਅਤਿਲ

ਜਗਬੰਦਨ ਇਕ ਸਾਹੁ ਬਡੇ ਸੁ ਬਖਾਨਿਯੈ।
ਅਪ੍ਰਮਾਨ ਧਨੁ ਜਾ ਕੇ ਧਾਮ ਪ੍ਰਮਾਨਿਯੈ।
ਮਤੀ ਸੁ ਬੀਰ ਤ੍ਰਿਯਾ ਸੁਭ ਭਨਿਜਿਯੈ।
ਹੋ ਸਸਿ ਕੋ ਜਾ ਕੀ ਪ੍ਰਭਾ ਬਦਨ ਕੀ ਦਿਜਿਯੈ। ੧।

ਅਤਿਲ

ਦਸ ਦਿਸ਼ਾਵਾਂ ਤੋਂ ਕਿਲ੍ਹੇ ਨੂੰ ਘੇਰਾ ਪਾ ਲਵੇ। ਇਥੋਂ ਜੋ ਵਿਅਕਤੀ ਬਾਹਰ ਨਿਕਲੇ, ਉਸ ਨੂੰ ਮਾਰ ਦਿਓ। ਜੋ ਵਿਅਕਤੀ ਕੋਲ ਆ ਜਾਵੇ ਉਸ ਨੂੰ ਬੰਦ ਕਰ ਦਿਓ (ਭਾਵੇਂ ਕੈਦ ਕਰ ਲਵੇ)। ਫਿਰ ਛਿਣ ਭਰ ਵਿਚ ਕਿਲ੍ਹਾ ਛੁੜਵਾ ਲਵੇ (ਅਰਥਾਤ ਕਬਜ਼ਾ ਕਰ ਲਵੇ)। ੨੨।

ਉਸ ਨੇ ਸਭ ਪਾਸਿਆਂ ਤੋਂ ਕਿਲ੍ਹੇ ਨੂੰ ਘੇਰਾ ਪਾ ਲਿਆ। ਜੋ ਵਿਅਕਤੀ ਵੀ ਅੰਦਰੋਂ ਨਿਕਲਦਾ, ਉਸ ਨੂੰ ਮਾਰ ਦਿੰਦਾ। ਪਹਿਲਾਂ ਖਾਣ ਪੀਣ ਦੀਆਂ ਸਾਰੀਆਂ ਵਸਤੂਆਂ (ਨੂੰ ਅੰਦਰ ਜਾਣੇ) ਬੰਦ ਕਰ ਦਿੱਤਾ। ਫਿਰ ਕਿਲ੍ਹੇ ਨੂੰ ਛਿਣ ਭਰ ਵਿਚ ਹਥਿਆ ਕੇ ਅੰਦਰ ਪਹੁੰਚ ਗਿਆ। ੨੩।

ਗਜਨ ਸਾਹ ਨੂੰ ਮਾਰ ਕੇ ਕਿਲ੍ਹਾ ਖੋਹ ਲਿਆ ਅਤੇ ਕੁੰਵਰ ਨੂੰ ਜਿਤ ਕੇ ਬਹੁਤ ਸੁਖ ਪ੍ਰਾਪਤ ਕੀਤਾ। (ਉਸ ਨਾਲ) ਪ੍ਰੇਮ ਪੂਰਵਕ ਭਾਂਤ ਭਾਂਤ ਦੀ ਰਤੀ-ਕ੍ਰੀੜਾ ਕੀਤੀ। ਉਸ ਇਸਤਰੀ ਨੇ ਵੀ ਲਿਪਟ ਲਿਪਟ ਕੇ ਭਰਪੂਰ ਭੋਗ ਕੀਤਾ। ੨੪।

ਚੌਪਈ

(ਜਦੋਂ) ਦੋਹਾਂ ਵਿਚ ਇਸ ਤਰ੍ਹਾਂ ਦੀ ਪ੍ਰੀਤ ਹੋ ਗਈ (ਤਾਂ ਉਸ ਨੂੰ) ਹੋਰ ਸਾਰੀਆਂ ਇਸਤਰੀਆਂ ਭੁਲ ਗਈਆਂ। ਇਕ ਇਸਤਰੀ ਨੇ ਹਸ ਕੇ ਕਿਹਾ ਕਿ ਸਾਡਾ ਇਹ ਰਾਜਾ ਬਹੁਤ ਮੂਰਖ ਹੈ। ੨੫।

ਜਿਸ ਇਸਤਰੀ ਨੇ ਪਹਿਲਾਂ ਆਪਣੇ ਪਿਤਾ ਨੂੰ ਮਾਰਿਆ ਅਤੇ ਫਿਰ ਆਪਣਾ ਰਾਜ ਗਵਾ ਲਿਆ। ਉਸ ਨਾਲ ਮੂਰਖ (ਰਾਜੇ) ਨੇ ਪ੍ਰੇਮ ਪਾਲ ਲਿਆ ਹੈ। ਲਗਦਾ ਹੈ ਰਾਜਾ ਦੀ ਮੌਤ ਨੇੜੇ ਆ ਗਈ ਹੋਵੇ। ੨੬।

ਜਿਸ ਨੂੰ ਪਿਉ ਨੂੰ ਮਰਵਾਉਂਦਿਆਂ ਦੇਰ ਨਹੀਂ ਲਗੀ, ਉਸ ਦੇ ਸਾਹਮਣੇ ਸਾਡਾ ਨਾਥ ਵਿਚਾਰਾ ਕੀ ਹੈ। ਜਿਸ ਇਸਤਰੀ ਨੇ ਆਪਣਾ ਰਾਜ ਗਵਾ ਲਿਆ ਹੈ, ਉਸ ਨਾਲ ਇਸ ਨੇ ਪ੍ਰੇਮ ਲਗਾਇਆ ਹੈ। ੨੭।

ਦੋਹਰਾ

ਜੇਬਨ ਖਾਨ ਨੇ ਇਹ ਬਚਨ ਸੁਣ ਕੇ ਮਨ ਵਿਚ ਰੋਹ ਵਧਾਇਆ ਅਤੇ ਇਕ ਵੱਡਾ ਮੁਨਾਰਾ ਉਸਾਰ ਕੇ ਉਸ ਵਿਚ ਇਸਤਰੀ ਨੂੰ ਚਿਣਵਾ ਦਿੱਤਾ। ੨੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੫ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੧੭੫। ੩੪੩੫। ਚਲਦਾ।

ਅਤਿਲ

ਜਗਬੰਦਨ ਨਾਂ ਦਾ ਇਕ ਵੱਡਾ ਸਾਹ ਦਸਿਆ ਜਾਂਦਾ ਸੀ ਜਿਸ ਦੇ ਘਰ ਬੇਸ਼ੁਮਾਰ ਧਨ ਮੰਨਿਆ ਜਾਂਦਾ ਸੀ। ਬੀਰ ਮਤੀ ਉਸ ਦੀ ਚੰਗੀ ਇਸਤਰੀ ਦਸੀ ਜਾਂਦੀ ਸੀ। ਉਸ ਦੇ ਮੁਖ ਦੀ ਪ੍ਰਭਾ (ਦੀ ਤੁਲਨਾ) ਚੰਦ੍ਰਮਾ ਨਾਲ ਦਿੱਤੀ ਜਾਂਦੀ ਸੀ। ੧।

ਚੌਪਈ

ਤਾ ਕੋ ਨਾਥ ਵਿਲਾਇਤ ਗਯੋ। ਆਵਤ ਮਦ੍ਰ ਦੇਸ ਨਹਿ ਭਯੋ।
ਲਿਖਿ ਪਤਿਯਾ ਅਬਲਾ ਬਹੁ ਹਾਰੀ। ਨਿਜੁ ਪਤਿ ਕੀ ਨਹਿ ਪ੍ਰਭਾ ਨਿਹਾਰੀ। ੨।

ਤਿਨ ਤ੍ਰਿਯ ਅਧਿਕ ਉਪਾਇ ਬਨਾਏ। ਤਹ ਹੀ ਰਹੇ ਨਾਥ ਨਹਿ ਆਏ।
ਲਾਲ ਮਿਲੇ ਬਿਨੁ ਬਾਲ ਕੁਲਾਈ। ਸਭ ਧਨ ਲੈ ਸੰਗ ਤਹੀ ਸਿਧਾਈ। ੩।

ਚੰਦ੍ਰਭਾਨ ਜਾਟੁ ਬਟਿਹਾਯੋ। ਲੂਟਨ ਮਾਲ ਬਾਲ ਕੋ ਆਯੋ।
ਜੋ ਕਰ ਚੜ੍ਹਯੋ ਛੀਨਿ ਸਭ ਲੀਨੋ। ਰੰਚ ਕੰਚ ਤਿਹ ਰਹਨ ਨ ਦੀਨੋ। ੪।

ਭੁਜੰਗ ਛੰਦ

ਜਬੈ ਮਾਲ ਕੋ ਲੂਟਿ ਕੈ ਕੈ ਸਿਧਾਏ। ਤਬੈ ਕੂਕਿ ਕੈ ਨਾਰਿ ਬੈਨ੍ਹਯੋ ਸੁਨਾਏ।
ਸੁਨੋ ਬੈਨ ਭਾਈ ਇਹੈ ਕਾਜ ਕੀਜੋ। ਰਹੋ ਹ੍ਰਯਾ ਨਹੀ ਦੂਰਿ ਕੋ ਪੈਂਡ ਲੀਜੋ। ੫।

ਚੌਪਈ

ਜੋ ਇਹ ਬਾਤ ਨਾਥ ਸੁਨਿ ਲੈਹੈ। ਤੁਮ ਤੇ ਜਾਨ ਏਕ ਨਹਿ ਦੈਹੈ।
ਲੈਹੈ ਛੀਨਿ ਤਰੇ ਕੇ ਘੋਰਾ। ਤੁਮਰੋ ਰਹਿਯੋ ਜਿਯਬ ਜਗ ਥੋਰਾ। ੬।

ਇਨ ਇਹ ਬਾਤ ਚਿਤ ਨਹਿ ਆਨੀ। ਮੂੜ ਤ੍ਰਿਯਾ ਬਰਰਾਤ ਪਛਾਨੀ।
ਯਾ ਕੋ ਨਾਥ ਹਮਰ ਕਾ ਕਰਿ ਹੈ। ਸਹਸ ਸ੍ਵਾਰ ਕੋ ਏਕ ਸੰਘਾਰਿ ਹੈ। ੭।

ਲੂਟਿ ਸਕਲ ਧਨੁ ਜਬੈ ਸਿਧਾਏ। ਤਬ ਅਬਲਾ ਨਰ ਬਸਤ੍ਰ ਬਨਾਏ।
ਕਟਿ ਸੋ ਕਸਿ ਕ੍ਰਿਪਾਨ ਤਿਯ ਲੀਨੀ। ਕਸਿਸ ਕਮਾਨ ਕਰੈਰੀ ਕੀਨੀ। ੮।

ਅਰੁਨ ਤੁਰੰਗ ਅਰੂੜਿਤ ਭਈ। ਪਵਨ ਗਵਨ ਤੇ ਸੀਘ੍ਰ ਸਿਧਈ।
ਜਾਇ ਸ੍ਵਾਰ ਤ੍ਰਿਯ ਸਹੰਸ੍ਰ ਹੰਕਾਰੋ। ਕੈ ਧਨੁ ਦੇਹੁ ਕਿ ਸਸਤ੍ਰ ਸੰਭਾਰੋ। ੯।

ਸਭਹਿਨ ਕੋਪ ਬੈਨ ਸੁਨਿ ਕੀਨੋ। ਤਾ ਕੋ ਅਧਿਕ ਗਾਰਿਯਨ ਦੀਨੋ।
ਤੋ ਤੇ ਮੂੜ ਕਹਾ ਹਮ ਡਰਿ ਹੈ। ਸਹਸ ਸ੍ਵਾਰ ਏਕਲ ਤੇ ਟਰਿ ਹੈ। ੧੦।

ਗਹਿ ਧਨੁ ਹਾਥ ਕੋਪ ਤ੍ਰਿਯ ਭਰੀ। ਤੁਰੈ ਧਵਾਇ ਉਠਵਨੀ ਕਰੀ।
ਏਕ ਬਿਸਿਖ ਕਰਿ ਕੋਪ ਚਲਯੋ। ਬੀਸ ਜ੍ਵਾਨ ਬਿਚਿ ਹ੍ਵੈ ਕਰਿ ਗਯੋ। ੧੧।

ਬਹੁਰਿ ਤਾਨ ਧਨੁ ਬਾਨ ਚਲਾਯੋ। ਤਬ ਹੀ ਬੀਸ ਘੋਰਯਨ ਘਾਯੋ।
ਏਕਹਿ ਬਾਰ ਪ੍ਰਾਨ ਬਿਨੁ ਭਏ। ਗਿਰਿ ਗਿਰਿ ਮਨੋ ਮੁਨਾਰਾ ਗਏ। ੧੨।

ਚੌਪਈ

ਉਸ ਦਾ ਪਤੀ ਵਿਦੇਸ਼ ਗਿਆ ਸੀ ਪਰ (ਚਿਰ ਤਕ) ਮਦ੍ਰ ਦੇਸ਼ ਨੂੰ ਨ ਮੁੜਿਆ।
ਇਸਤਰੀ ਉਸ ਨੂੰ ਚਿੱਠੀਆਂ ਲਿਖ ਲਿਖ ਕੇ ਥਕ ਗਈ, ਪਰ ਉਸ ਨੇ ਆਪਣੇ ਪਤੀ ਦੀ
ਸੂਰਤ ਨ ਵੇਖੀ।੨।

ਉਸ ਇਸਤਰੀ ਨੇ ਬਹੁਤ ਉਪਾ ਕੀਤੇ, (ਪਰ) ਪਤੀ ਉਥੇ ਹੀ ਰਿਹਾ, (ਘਰ) ਨ
ਆਇਆ। ਪ੍ਰੀਤਮ ਦੇ ਮਿਲੇ ਬਿਨਾ ਪ੍ਰਿਯਾ ਵਿਆਕੁਲ ਹੋ ਗਈ। ਸਾਰਾ ਧਨ ਨਾਲ ਲੈ ਕੇ
ਉਧਰ ਨੂੰ ਚਲ ਪਈ।੩।

ਚੰਦ੍ਰਭਾਨ ਜਾਟੂ ਨਾਂ ਦਾ ਇਕ ਧਾੜਵੀ ('ਬਟਿਹਾਯੋ') ਸੀ। (ਉਹ ਉਸ) ਇਸਤਰੀ ਦਾ
ਮਾਲ ਲੁਟਣ ਲਈ ਆਇਆ। ਜੋ ਹੱਥ ਲਗਾ ਸਭ ਖੋਹ ਲਿਆ। ਉਸ ਕੋਲ ਕੁਝ ਵੀ ਨ
ਰਹਿਣ ਦਿੱਤਾ।੪।

ਭਜੰਗ ਛੰਦ

ਜਦ ਉਹ (ਬਟਮਾਰ ਤੇ ਉਸ ਦੇ ਸਾਥੀ) ਮਾਲ ਲੁਟ ਕੇ ਚਲ ਪਏ। ਤਦ ਉਸ
ਇਸਤਰੀ ਨੇ ਕੂਕ ਕੇ ਕਿਹਾ-- ਹੇ ਭਰਾਵੇ! ਗੱਲ ਸੁਣੋ, ਇਹ ਕੰਮ ਕਰੋ। ਇਥੇ ਨ ਰਹੋ, ਦੂਰ
ਦਾ ਰਾਹ ਪਕੜੋ।੫।

ਚੌਪਈ

ਜੇ ਇਹ ਗੱਲ ਮੇਰਾ ਪਤੀ ਸੁਣ ਲਵੇਗਾ ਤਾਂ ਤੁਹਾਡੇ ਵਿਚੋਂ ਇਕ ਨੂੰ ਵੀ ਜਾਣ ਨਹੀਂ
ਦੇਵੇਗਾ। (ਉਹ) ਤੇਰੇ ਹੇਠ ਦਾ ਘੋੜਾ ਵੀ ਖੋਹ ਲਏਗਾ। (ਮੈਨੂੰ ਇੰਜ ਲਗਦਾ ਹੈ ਕਿ) ਤੇਰਾ
ਜਗਤ ਵਿਚ ਜੀਉਣਾ ਥੋੜਾ ਹੀ ਰਹਿ ਗਿਆ ਹੈ।੬।

ਇਨ੍ਹਾਂ ਨੇ ਇਹ ਗੱਲ ਚਿਤ ਵਿਚ ਨ ਲਿਆਉਂਦੀ। (ਅਤੇ ਇਸ ਨੂੰ) ਮੂਰਖ ਇਸਤਰੀ
ਦਾ ਬੁੜਬੁੜਾਉਣਾ ਸਮਝਿਆ। ਇਸ ਦਾ ਪਤੀ ਸਾਡਾ ਕੀ ਕਰ ਲਏਗਾ। ਹਜ਼ਾਰ ਸਵਾਰਾਂ ਨੂੰ
(ਉਹ) ਇਕਲਾ ਮਾਰ ਦੇਵੇਗਾ।੭।

ਜਦ ਉਹ ਸਾਰਾ ਧਨ ਲੁਟ ਕੇ ਚਲੇ ਗਏ ਤਦ ਇਸਤਰੀ ਨੇ ਪੁਰਸ਼ ਦੇ ਬਸਤ੍ਰ ਧਾਰਨ
ਕਰ ਲਏ। ਉਸ ਨੇ ਲਕ ਨਾਲ ਕ੍ਰਿਪਾਨ ਕਸ ਲਈ ਅਤੇ ਕਠੋਰ ਕਮਾਨ ਖਿਚ ਲਈ।੮।

ਉਹ ਲਾਲ ਘੋੜੇ ਉਤੇ ਚੜ੍ਹ ਬੈਠੀ ਅਤੇ ਪੌਣ ਦੀ ਗਤੀ ਨਾਲੋਂ ਵੀ ਜਲਦੀ ਚਲ ਪਈ।
ਜਾ ਕੇ ਉਸ ਇਸਤਰੀ ਨੇ ਹਜ਼ਾਰ ਸਵਾਰਾਂ ਨੂੰ ਵੰਗਾਰਿਆ ਕਿ ਜਾਂ ਤਾਂ ਧਨ ਦੇ ਦਿਓ ਜਾਂ ਫਿਰ
ਹਥਿਆਰ ਪਕੜ ਲਵੋ।੯।

ਸਭ ਨੇ (ਇਹ) ਬੋਲ ਸੁਣ ਕੇ ਬਹੁਤ ਗੁੱਸਾ ਕੀਤਾ ਅਤੇ ਉਸ ਨੂੰ ਬਹੁਤ ਗਾਲ਼ੀਆਂ
ਦਿੱਤੀਆਂ। ਹੇ ਮੂਰਖ! ਤੇਰੇ ਤੋਂ ਕੀ ਅਸੀਂ ਡਰ ਜਾਈਏ ਅਤੇ ਇਕ ਹਜ਼ਾਰ ਸਵਾਰ ਤੇਰੇ
ਇਕਲੇ ਤੋਂ ਭਜ ਜਾਈਏ।੧੦।

ਹੱਥ ਵਿਚ ਧਨੁਸ਼ ਫੜ ਕੇ ਇਸਤਰੀ ਕ੍ਰੋਧ ਨਾਲ ਭਰ ਗਈ ਅਤੇ ਘੋੜਾ ਦੌੜਾ ਕੇ
ਧਾਵਾ ('ਉਠਵਨੀ') ਕਰ ਦਿੱਤਾ। ਕ੍ਰੋਧਿਤ ਹੋ ਕੇ ਇਕ ਤੀਰ ਚਲਾਇਆ ਜੋ ਵੀਹ ਜਵਾਨਾਂ
ਵਿਚੋਂ ਹੋ ਕੇ ਲੰਘ ਗਿਆ (ਅਰਥਾਤ [] ਪਾਰ ਹੋ ਗਿਆ)।੧੧।

ਉਸ ਨੇ ਫਿਰ ਧਨੁਸ਼ ਖਿਚ ਕੇ ਬਾਣ ਚਲਾਇਆ। ਤਦੋਂ ਹੀ ਵੀਹ ਘੋੜੇ ਮਾਰ ਦਿੱਤੇ। ਇਕੋ
ਵਾਰ ਪ੍ਰਾਣਾਂ ਤੋਂ ਹੀਣ ਹੋ ਗਏ। (ਇੰਜ ਲਗਦਾ ਸੀ) ਮਾਨੋ ਮੁਨਾਰੇ ਡਿਗ ਪਏ ਹੋਣ।੧੨।

ਤੀਜੀ ਬਹੁਰਿ ਉਠਵਨੀ ਕਰੀ। ਛੋਡਿਯੋ ਬਾਨ ਨੈਕੁ ਨਹਿ ਡਰੀ।
ਤੀਸ ਬੀਰ ਇਕ ਬਾਰ ਬਿਦਾਰੋ। ਮਾਨੋ ਪਵਨ ਪਤ੍ਰੁ ਸੇ ਝਰੇ। ੧੩।

ਏਕ ਬਾਨ ਜਬ ਬਾਲ ਪ੍ਰਹਾਰੈ। ਬੀਸ ਤੀਸ ਛਿਤ ਪੈ ਭਟ ਡਾਰੈ।
ਚਪਲ ਤੁਰੈ ਤ੍ਰਿਯ ਚਤੁਰਿ ਧਵਾਵੈ। ਏਕ ਘਾਇ ਤਨ ਲਗਨ ਨ ਪਾਵੈ। ੧੪।

ਜਲ ਮੋ ਜਨੁਕ ਗੰਗੋਰੀ ਝਮਕੈ। ਘਨ ਮੈ ਮਨੋ ਦਾਮਿਨੀ ਦਮਕੈ।
ਏਕੈ ਬਾਨ ਬੀਸ ਭਟ ਗਿਰੈ। ਬਖਤਰ ਰਹੇ ਨ ਜੇਬਾਂ ਜਿਰੇ। ੧੫।

ਅਤਿਲ

ਬਹੁਰਿ ਕ੍ਰੋਧ ਕਰਿ ਬਾਲ ਇਕ ਬਾਨ ਪ੍ਰਹਾਰਿਯੋ।
ਬੀਸ ਬਾਜ ਬਿਚ ਕਰਿ ਹੂ ਬਾਨ ਪਧਾਰਿਯੋ।
ਤਰਫਰਾਇ ਛਿਤ ਮਾਝ ਸੁਭਟ ਬਿਨੁ ਸੁਧ ਭਏ।
ਹੋ ਆਏ ਜਗਤ ਨ ਮਾਝ ਨ ਨਿਜੁ ਜਨਨੀ ਜਏ। ੧੬।
ਸਹਸ ਸੂਰਮਾ ਜਬ ਤ੍ਰਿਯ ਦੀਏ ਸੰਘਾਰਿ ਕੈ।
ਚੰਦ੍ਰ ਭਾਨ ਰਿਸਿ ਭਰਿਯੋ ਸੁ ਤਿਨੈ ਨਿਹਾਰਿ ਕੈ।
ਚਾਬੁਕ ਮਾਰਿ ਤੁਰੰਗ ਤੁਰੰਤ ਧਵਾਇਯੋ।
ਹੋ ਤ੍ਰਿਯ ਤਿਹ ਹਨ੍ਯੋ ਨ ਬਾਨ ਤੁਰੰਗਹਿ ਘਾਇਯੋ। ੧੭।
ਜੀਤਿ ਜੀਤਿ ਕਰਿ ਬਾਲ ਸੂਰਮਾ ਬਸਿ ਕਏ।
ਸਭ ਸੂਰਨ ਕੇ ਸੀਸ ਸਕਲ ਬੁਕਚਾ ਦਏ।
ਜਹ ਤੇ ਧਨੁ ਲੈ ਗਏ ਤਜੇ ਤਹ ਆਇ ਕੈ।
ਹੋ ਤੁਮਲ ਜੁਧ ਕਰਿ ਨਾਰਿ ਚਰਿਤ੍ਰੁ ਦਿਖਾਇ ਕੈ। ੧੮।
ਏਕ ਸਦਨ ਤੇ ਛੋਰਿ ਤੁਰੈ ਤਾ ਕੋ ਦਿਯੋ।
ਚੰਦ੍ਰ ਭਾਨ ਜਾਟੁ ਕੋ ਕਰਿ ਅਪਨੇ ਲਿਯੋ।
ਚੋਰ ਬ੍ਰਿਤਿ ਕੋ ਤੁਰਤ ਤਬੈ ਤਿਨ ਤ੍ਰਯਾਗਿਯੋ।
ਸ੍ਰੀ ਜਦੁਪਤਿ ਕੇ ਜਾਪ ਬਿਬੈ ਅਨੁਚਾਗਿਯੋ। ੧੯।

ਦੋਹਰਾ

ਚੰਦ੍ਰ ਭਾਨ ਕੋ ਜੀਤਿ ਕਰਿ ਤਹ ਤੇ ਕਿਯੋ ਪਯਾਨ।
ਜਹ ਆਪਨੋ ਪਤਿ ਹੁਤੋ ਤਹਾ ਗਈ ਰੁਚਿ ਮਾਨ। ੨੦।

ਚੌਪਈ

ਦੁਹਕਰਿ ਕਰਮ ਨਾਰਿ ਤਿਨ ਕੀਨੋ। ਸਭ ਹੀ ਜੀਤਿ ਬੈਰਿਯਨੁ ਲੀਨੋ।
ਬਹੁਰੇ ਮਿਲੀ ਨਾਥ ਸੋ ਜਾਈ। ਪਿਯ ਕੋ ਮਦ੍ਰ ਦੇਸ ਲੈ ਆਈ। ੨੧। ੧।

ਇਤਿ ਸ੍ਰੀ ਚਰਿਤ੍ਰੁ ਪਖਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਿਹਤਰਵੇ ਚਰਿਤ੍ਰੁ ਸਮਾਪਤਮ
ਸਤੁ ਸੁਭਮ ਸਤੁ। ੧੭੬। ੩੪੫੬। ਅਫਜ਼ੁ।

(ਉਸ ਨੇ) ਤੀਜੀ ਵਾਰ ਧਾਵਾ ਕੀਤਾ। ਬਾਣ ਛਡ ਦਿੱਤਾ ਅਤੇ ਜ਼ਰਾ ਜਿੰਨੀ ਵੀ ਨ ਡਰੀ। ਤੀਹ ਸੂਰਮੇ ਇਕੋ ਵਾਰ ਮਾਰ ਦਿੱਤੇ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਹਵਾ ਨੇ ਪੱਤਰ ਝਾੜੇ ਹੋਣ। ੧੩।

ਜਦ ਇਸਤਰੀ ਇਕ ਬਾਣ ਛਡਦੀ ਸੀ ਤਾਂ ਵੀਹ ਤੀਹ ਜਵਾਨ ਧਰਤੀ ਉਤੇ ਸੁਟ ਦਿੰਦੀ ਸੀ। ਚੁਸਤ ਘੋੜੇ ਨੂੰ ਚਤੁਰ ਇਸਤਰੀ ਇਸ ਤਰ੍ਹਾਂ ਦੌੜਾਉਂਦੀ ਸੀ ਕਿ ਸ਼ਰੀਰ ਨੂੰ ਇਕ ਵੀ ਜਖ਼ਮ ਨ ਲਗ ਸਕਦਾ। ੧੪।

ਮਾਨੋ ਜਲ ਵਿਚ ਗੰਗੇਰੀ (ਜੁਲਾਹਾ) ਤੇਜ਼ ਗਤੀ ਨਾਲ ਚਲਦਾ ਹੋਵੇ। ਜਾਂ ਮਾਨੋ ਬਦਲ ਵਿਚ ਬਿਜਲੀ ਚਮਕਦੀ ਹੋਵੇ। ਇਕ ਬਾਣ ਨਾਲ ਵੀਹ ਸੂਰਮੇ ਡਿਗਦੇ ਸਨ। ਨ ਕਵਚ ਰਹੇ ਸਨ ਅਤੇ ਨ ਹੀ ਕਵਚਾਂ ਦੀ ਸ਼ਾਨ ਰਹੀ ਸੀ। ੧੫।

ਅਤਿਲ

ਫਿਰ ਕ੍ਰੋਧ ਕਰ ਕੇ ਇਸਤਰੀ ਨੇ ਇਕ ਬਾਣ ਚਲਾਇਆ। ਉਹ ਬਾਣ ਵੀਹ ਘੋੜਿਆਂ ਵਿਚੋਂ ਲੰਘ ਗਿਆ। ਤੜਫਦੇ ਹੋਏ ਸੂਰਮੇ ਬੇਹੋਸ਼ ਹੋ ਕੇ ਧਰਤੀ ਉਤੇ ਡਿਗ ਪਏ। (ਇੰਜ ਲਗਦਾ ਸੀ) ਮਾਨੋ ਉਹ ਜਗਤ ਵਿਚ ਆਏ ਹੀ ਨ ਹੋਣ, ਜਾਂ ਮਾਂਵਾਂ ਨੇ ਜਨਮੇ ਹੀ ਨ ਹੋਣ। ੧੬।

ਜਦ ਉਸ ਇਸਤਰੀ ਨੇ ਹਜ਼ਾਰ ਸੂਰਮੇ ਮਾਰ ਦਿੱਤੇ ਤਾਂ ਉਸ ਨੂੰ ਵੇਖ ਕੇ ਚੰਦ੍ਰ ਭਾਨ ਰੋਹ ਨਾਲ ਭਰ ਗਿਆ। (ਉਸ ਨੇ) ਘੋੜੇ ਨੂੰ ਚਾਬਕ ਮਾਰ ਕੇ ਤੇਜ਼ੀ ਨਾਲ ਦੌੜਾਇਆ। ਪਰ ਇਸਤਰੀ ਨੇ ਉਸ ਨੂੰ ਨ ਮਾਰਿਆ, ਬਾਣ ਨਾਲ ਘੋੜਾ ਮਾਰ ਦਿੱਤਾ। ੧੭।

ਇਸਤਰੀ ਨੇ ਸੂਰਮਿਆਂ ਨੂੰ ਜਿਤ ਜਿਤ ਕੇ ਵਸ ਵਿਚ ਕਰ ਲਿਆ ਅਤੇ ਸਾਰਿਆਂ ਸੂਰਮਿਆਂ ਦੇ ਸਿਰ ਉਤੇ ਗੰਢਾਂ ('ਬੁਕਚਾ') ਚੁਕਾ ਦਿੱਤੀਆਂ। ਜਿਥੋਂ ਉਹ ਧਨ ਲਿਆਏ ਸਨ, ਉਥੇ ਛਡ ਕੇ ਆਏ। ਉਸ ਇਸਤਰੀ ਨੇ ਚਰਿਤ੍ਰ ਵਿਖਾ ਕੇ ਘਮਸਾਨ ਯੁੱਧ ਕੀਤਾ। ੧੮।

(ਉਸ ਨੇ) ਘਰ ਤੋਂ ਇਕ ਘੋੜਾ ਕਢਵਾ ਕੇ ਉਸ ਨੂੰ ਦਿੱਤਾ ਅਤੇ ਚੰਦ੍ਰ ਭਾਨ ਜਾਣ ਨੂੰ ਆਪਣਾ ਬਣਾ ਲਿਆ। ਉਸ ਨੇ ਤੁਰਤ ਚੋਰ ਬਿਰਤੀ ਨੂੰ ਤਿਆਗ ਦਿੱਤਾ ਅਤੇ ਸ੍ਰੀ ਕ੍ਰਿਸ਼ਨ (ਭਗਵਾਨ) ਦੇ ਜਾਪ ਵਿਚ ਮਗਨ ਹੋ ਗਿਆ। ੧੯।

ਦੋਹਰਾ

ਚੰਦ੍ਰ ਭਾਨ ਨੂੰ ਜਿਤ ਕੇ ਉਥੋਂ ਚਲ ਪਈ ਅਤੇ ਜਿਥੇ ਉਸ ਦਾ ਪਤੀ ਸੀ, ਉਥੇ ਪ੍ਰਸੰਨਤਾ ਪੂਰਵਕ ਜਾ ਪਹੁੰਚੀ। ੨੦।

ਚੌਪਈ

ਉਸ ਇਸਤਰੀ ਨੇ ਬੜਾ ਔਖਾ ਕੰਮ ਕੀਤਾ। (ਉਸ ਨੇ) ਸਾਰਿਆਂ ਵੈਰੀਆਂ ਨੂੰ ਜਿਤ ਲਿਆ। ਫਿਰ ਜਾ ਕੇ ਪਤੀ ਨੂੰ ਮਿਲੀ ਅਤੇ ਪ੍ਰਿਯ ਨੂੰ ਮਦ੍ਰ ਦੇਸ ਲੈ ਆਈ। ੨੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੭੬। ੩੪੫੬। ਚਲਦਾ।

ਚੌਪਈ

ਮੈਨ ਲਤਾ ਅਬਲਾ ਇਕ ਸੁਨੀ। ਬੇਦ ਪੁਰਾਨ ਸਾਸਤ੍ਰ ਬਹੁ ਗੁਨੀ।
ਬਡੇ ਸਾਹੁ ਕੀ ਸੁਤਾ ਭਣਿਜੈ। ਤਾ ਕੇ ਕੋ ਪਟਤਰ ਕਹਿ ਦਿਜੈ। ੧।

ਅਤਿਲ

ਮੈਨ ਲਤਾ ਇਕ ਬਡੇ ਜਹਾਜ ਮੰਗਾਇਯੋ।
ਖਾਨ ਪਾਨ ਬਹੁ ਦਿਨ ਕੇ ਬੀਚ ਡਰਾਇਯੋ।
ਛੋਰਿ ਨਾਥ ਕੇ ਧਾਮ ਆਪੁ ਤਿਤ ਕੋ ਚਲੀ।
ਹੋ ਲੀਨੇ ਅਪੁਨੇ ਸੰਗ ਪਚਾਸਿਕ ਸੁਭ ਅਲੀ। ੨।
ਜਬ ਸਮੁੰਦ੍ਰ ਮੈ ਗਈ ਤਬੈ ਤਿਨ ਯੋ ਕਿਯੋ।
ਸਾਠਿ ਹਾਥਿ ਕੇ ਬਾਂਸਿ ਮੰਗਾਇ ਤਬੈ ਲਿਯੋ।
ਤਾ ਸੋ ਬੈਰਕ ਬਾਧੀ ਬਡੀ ਬਨਾਇ ਕੈ।
ਹੋ ਵਾ ਅੰਚਰ ਕੇ ਸੰਗ ਗਈ ਆਗਿ ਜਰਾਇ ਕੈ। ੩।
ਹੋਰਿ ਆਗਿ ਕਹ ਜਿਯਨ ਅਚੰਭਵ ਅਤਿ ਭਯੋ।
ਜਨੁਕ ਸਮੁੰਦ੍ਰ ਕੇ ਬੀਚ ਦੂਸਰੇ ਸਸਿ ਵਯੋ।
ਜੁਯੋ ਜੁਯੋ ਤਾਕਹ ਬੈਠਿ ਮਲਾਹ ਚਲਾਵਹੀ।
ਹੋ ਮਛ ਕਛ ਸੰਗਿ ਹੋਰਿ ਚਲੇ ਤਹ ਆਵਹੀ। ੪।
ਚਾਲਿਸ ਕੋਸ ਪ੍ਰਮਾਨ ਜਹਾਜ ਜਬਾਇਯੋ।
ਮਛ ਕਛ ਸਭ ਅਧਿਕ ਹਿੰਦੈ ਸੁਖ ਪਾਇਯੋ।
ਯਾ ਫਲ ਕੋ ਹਮ ਅਬ ਹੀ ਪਕਰਿ ਚਬਾਇ ਹੈ।
ਹੋ ਬਹੁਰਿ ਆਪੁਨੇ ਧਾਮ ਸਕਲ ਚਲਿ ਜਾਇ ਹੈ। ੫।
ਮਛ ਕਛ ਅਰੁ ਜੀਵ ਬਹੁਤ ਮਿਲਿ ਜੇ ਧਏ।
ਤਿਨ ਕੇ ਬਲੁ ਸੋ ਅਧਿਕ ਰਤਨ ਆਵਤ ਭਏ।
ਮੈਨ ਲਤਾ ਤਬ ਦੀਨੀ ਆਗਿ ਬੁਝਾਇ ਕੈ।
ਹੋ ਮਛ ਕਛ ਚਕਿ ਰਹੇ ਅਨਿਕ ਦੁਖ ਪਾਇ ਕੈ। ੬।
ਤਿਨ ਕੇ ਠਟਕਤ ਬਾਰਿ ਤਹਾ ਤੇ ਚਲਿ ਗਯੋ।
ਜੀਵਤ ਹੀ ਸਭ ਰਹੇ ਅਧਿਕ ਦੁਖਿਤ ਭਯੋ।
ਮਨਿ ਮਾਨਿਕ ਤਬ ਲੀਨੇ ਬਾਲ ਉਠਾਇ ਕੈ।
ਹੋ ਜਲ ਜੀਵਨ ਕਹ ਐਸੇ ਚਰਿਤ੍ਰ ਦਿਖਾਇ ਕੈ। ੭।

ਦੋਹਰਾ

ਕੋਟ ਦ੍ਵਾਰਿ ਕਰਿ ਮਤਸ ਦ੍ਰਿਗ ਬੰਧੁਯੋ ਅਪਨੇ ਗਾਉ।
ਤਾ ਦਿਨ ਤੋ ਤਾ ਕੋ ਪਰਿਯੋ ਮਛਲੀ ਬੰਦਰ ਨਾਉ। ੮।
ਖੋਜਿ ਖੋਜਿ ਤਿਹ ਭੂੰਮਿ ਤੇ ਕਾਢੇ ਰਤਨ ਅਨੇਕ।
ਰੰਕ ਸਭੈ ਰਾਜਾ ਭਏ ਰਹਿਯੋ ਨ ਦੁਰਬਲ ਏਕ। ੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਸਤਹਤਰਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੭। ੩੪੬੫। ਅਫਸ਼੍ਰੀ।

ਚੌਪਈ

ਮੈਨ ਲਤਾ ਨਾਂ ਦੀ ਇਕ ਇਸਤਰੀ ਸੁਣੀਂਦੀ ਸੀ ਜੋ ਵੇਦ, ਪੁਰਾਣ ਅਤੇ ਸ਼ਾਸਤ੍ਰ ਆਦਿ ਵਿਚ ਗੁਣਵਾਨ ਸੀ। ਉਹ ਵੱਡੇ ਸ਼ਾਹ ਦੀ ਪੁੱਤਰੀ ਦਸੀ ਜਾਂਦੀ ਸੀ। ਉਸ ਦੀ ਉਪਮਾ ਕਿਸ ਨਾਲ ਦਿੱਤੀ ਜਾਵੇ?।੧।

ਅਤਿਲ

ਮੈਨ ਲਤਾ ਨੇ ਇਕ ਵੱਡਾ ਜਹਾਜ਼ ਮੰਗਵਾਇਆ। ਬਹੁਤ ਦਿਨਾਂ ਲਈ ਉਸ ਵਿਚ ਖਾਣ ਪੀਣ ਦੀ ਸਾਮਗ੍ਰੀ ਰਖ ਲਈ। ਸੁਆਮੀ ਦਾ ਘਰ ਛੱਡ ਕੇ ਆਪ ਉਧਰ ਨੂੰ ਚਲ ਪਈ ਅਤੇ ਆਪਣੇ ਨਾਲ ਪੰਜਾਹ ਕੁ ਸਹੇਲੀਆਂ ਲੈ ਲਈਆਂ।੨।

ਜਦ ਉਹ ਸਮੁੰਦਰ ਵਿਚ ਗਈ ਤਾਂ ਉਸ ਨੇ ਇੰਜ ਕੀਤਾ। ਤਦ ਸਠ ਹੱਥ ਲੰਬਾ ਬਾਂਸ ਮੰਗਵਾ ਲਿਆ। ਉਸ ਨਾਲ ਇਕ ਵੱਡੀ ਝੰਡੀ ('ਬੈਰਕ') ਬੰਨ੍ਹ ਦਿੱਤੀ। ਉਸ ਨਾਲ ਬੰਨ੍ਹੇ ਕਪੜੇ ਨੂੰ ਅਗ ਲਗਾ ਦਿੱਤੀ।੩।

ਉਸ ਅੱਗ ਨੂੰ ਵੇਖ ਕੇ ਸਮੁੰਦਰੀ ਜੀਵ ਬਹੁਤ ਹੈਰਾਨ ਹੋ ਗਏ। ਮਾਨੋ ਸਮੁੰਦਰ ਵਿਚ ਦੂਜਾ ਚੰਦ੍ਰਮਾ ਚੜ੍ਹ ਪਿਆ ਹੋਵੇ। ਜਿਉਂ ਜਿਉਂ ਉਸ ਨੂੰ ਬੈਠ ਕੇ ਮਲਾਹ ਚਲਾਉਂਦਾ ਸੀ ਤਾਂ ਮੱਛ ਕੱਛ ਵੇਖ ਕੇ ਉਸ ਦੇ ਨਾਲ ਚਲਦੇ ਆਉਂਦੇ ਸਨ।੪।

ਜਦ ਜਹਾਜ਼ ੪੦ ਕੋਹ ਤਕ ਚਲ ਕੇ ਆ ਗਿਆ ਤਾਂ ਮੱਛ ਕੱਛ ਆਦਿ ਸਭ ਨੇ ਹਿਰਦੇ ਵਿਚ ਬਹੁਤ ਸੁਖ ਪਾਇਆ। (ਸੋਚਦੇ ਸਨ) ਇਸ ਫਲ ਨੂੰ ਅਸੀਂ ਹੁਣੇ ਪਕੜ ਕੇ ਚਬਾਵਾਂਗੇ ਅਤੇ ਫਿਰ ਅਸੀਂ ਸਾਰੇ ਆਪਣੇ ਘਰਾਂ ਨੂੰ ਚਲੇ ਜਾਵਾਂਗੇ।੫।

ਮੱਛ ਕੱਛ ਅਤੇ ਹੋਰ ਜੀਵ ਜੋ (ਜਹਾਜ਼ ਦੇ ਨਾਲ) ਮਿਲ ਕੇ ਚਲੇ ਸਨ, ਉਨ੍ਹਾਂ ਦੇ ਬਲ ਨਾਲ ਬਹੁਤ ਸਾਰੇ ਰਤਨ ਵੀ (ਉਪਰ ਜਾਂ ਕੰਢੇ ਵਲ) ਆ ਗਏ। ਮੈਨ ਲਤਾ ਨੇ ਤਦ ਅੱਗ ਬੁਝਾ ਦਿੱਤੀ ਅਤੇ ਮੱਛ ਕੱਛ ਹੈਰਾਨ ਹੋ ਕੇ ਅਨੇਕ ਤਰ੍ਹਾਂ ਦੇ ਦੁਖ ਪਾਣ ਲਗੇ।੬।

ਉਨ੍ਹਾਂ ਦੇ ਉਥੇ ਠੰਬਰ ਕੇ ਖੜੇ ਜਾਣ ਨਾਲ ਪਾਣੀ ਅਗੇ ਨੂੰ ਵਧ ਗਿਆ। ਉਹ ਸਭ ਜੀਉਂਦੇ ਰਹੇ ਅਤੇ ਬਹੁਤ ਦੁਖੀ ਹੋਏ। ਤਦ ਮਣੀਆਂ ਅਤੇ ਰਤਨਾਂ ਨੂੰ ਇਸਤਰੀ ਨੇ ਚੁਕ ਲਿਆ। ਇਸ ਤਰ੍ਹਾਂ ਜਲ ਜੀਵਾਂ ਨੂੰ ਚਰਿਤ੍ਰ ਵਿਖਾ ਕੇ (ਇਸਤਰੀ ਨੇ ਰਤਨ ਪ੍ਰਾਪਤ ਕਰ ਲਏ)।੭।

ਦੋਹਰਾ

ਉਸ ਨੇ ਆਪਣੀ ਨਗਰੀ ਬਣਵਾ ਕੇ ਕਿਲ੍ਹੇ ਦੇ ਦਰਵਾਜ਼ੇ ਉਤੇ ਮੱਛੀ ਦੀਆਂ ਅੱਖਾਂ ਬੰਨ੍ਹ ਦਿੱਤੀਆਂ (ਅਰਥਾਤ ਭਾਵ ਬਣਵਾ ਦਿੱਤੀਆਂ)। ਉਸ ਦਿਨ ਤੋਂ ਉਸ ਦਾ ਨਾਂ 'ਮਛਲੀ ਬੰਦਰ' ਪੈ ਗਿਆ।੮। ਉਸ ਨੇ ਖੋਜ ਖੋਜ ਕੇ ਭੂਮੀ ਤੋਂ ਅਨੇਕ ਰਤਨ ਕਢੇ। ਸਾਰੇ ਨਿਰਧਨ ਰਾਜੇ ਬਣ ਗਏ ਅਤੇ ਇਕ ਵੀ ਦੁਰਬਲ (ਗਰੀਬ) ਨ ਰਿਹਾ।੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੭੭। ੩੪੬੫। ਚਲਦਾ।

ਚੌਪਈ

ਏਕ ਸੁਮੇਰ ਦੇਵਿ ਬਰ ਨਾਰੀ। ਅਤਿ ਸੁੰਦਰ ਪ੍ਰਭੁ ਆਪੁ ਸਵਾਰੀ।
ਜੋਤਿ ਮਤੀ ਦੁਹਿਤਾ ਤਿਹ ਸੋਹੈ। ਦੇਵ ਅਦੇਵਨ ਕੋ ਮਨੁ ਮੋਹੈ। ੧।

ਕੋਰਿ ਕੁਅਰਿ ਤਿਹ ਸਵਤਿ ਸੁਨਿਜੈ। ਬੈਰ ਭਾਵ ਤਿਨ ਮਾਝ ਭਨਿਜੈ।
ਸੋ ਰਾਨੀ ਕੋਊ ਘਾਤ ਨ ਪਾਵੈ। ਜਿਹ ਛਲ ਸੋ ਤਿਹ ਸ੍ਰਰਗ ਪਠਾਵੈ। ੨।

ਦੁਹਿਤਾ ਬੋਲਿ ਨਿਕਟ ਤਿਹ ਲਈ। ਸਿਛਾ ਇਹੈ ਸਿਖਾਵਤ ਭਈ।
ਜਰਿਯਾ ਖੇਲਿ ਕੂਕ ਜਬ ਦੀਜੈ। ਨਾਮ ਸਵਤਿ ਹਮਰੀ ਕੋ ਲੀਜੈ। ੩।

ਬੋਲਿ ਸਵਾਰੀ ਸੁਤਾ ਖਿਲਾਈ। ਕੋਰਿ ਕੁਅਰਿ ਪਰ ਕੂਕ ਦਿਰਾਈ।
ਰਾਨੀ ਅਧਿਕ ਕੋਪ ਤਬ ਭਈ। ਚੜਿ ਝੰਪਾਨ ਮਾਰਨ ਤਿਨ ਗਈ। ੪।

ਸਵਤਿਨ ਖਬਰਿ ਐਸ ਸੁਨਿ ਪਾਈ। ਚੜਿ ਰਾਨੀ ਹਮਰੇ ਪਰ ਆਈ।
ਨਿਜੁ ਕਰ ਗ੍ਰਿਹਨ ਆਗਿ ਲੈ ਦੀਨੀ। ਜਰਿ ਬਰਿ ਬਾਟ ਸ੍ਰਰਗ ਕੀ ਲੀਨੀ। ੫।

ਦੋਹਰਾ

ਇਹ ਚਰਿਤ੍ਰੁ ਇਨ ਰਾਨਿਯਹਿ ਸਵਤਨਿ ਦਈ ਸੰਘਾਰਿ।
ਰਾਜ ਪਾਟ ਅਪਨੋ ਕਿਯੋ ਦੁਸਟ ਅਰਿਸਟ ਨਿਵਾਰਿ। ੬। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਅਠਤਰਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੮। ੩੪੭੧। ਅਫਸ੍ਰੀ।

ਚੌਪਈ

ਸਾਹ ਬਧੂ ਪਛਿਮ ਇਕ ਰਹੈ। ਕਾਮਵਤੀ ਤਾ ਕੋ ਜਗ ਕਹੈ।
ਤਾ ਕੋ ਪਤਿ ਪਰਦੇਸ ਸਿਧਾਰੋ। ਬਰਖ ਬੀਤ ਗੇ ਗ੍ਰਿਹ ਨ ਸੰਭਾਰੋ। ੧।

ਸੁਧਿ ਪਤਿ ਕੀ ਅਬਲਾ ਤਜਿ ਦੀਨੀ। ਸਾਮਾਨਨਿ ਕੀ ਤਿਨ ਗਤਿ ਲੀਨੀ।
ਉਚ ਨੀਚ ਨਹਿ ਠੋਰ ਬਿਚਾਰੈ। ਜੋ ਚਾਹੈ ਤਿਹ ਸਾਥ ਬਿਹਾਰੈ। ੨।

ਤਬ ਲੋ ਨਾਥ ਤਵਨ ਕੋ ਆਯੋ। ਏਕ ਦੂਤਿਯਹਿ ਬੋਲਿ ਪਠਾਯੋ।
ਕੋਊ ਮਿਲਾਇ ਮੋਹਿ ਤ੍ਰਿਯ ਦੀਜੈ। ਜੋ ਚਾਹੈ ਚਿਤ ਮੈ ਸੋਊ ਲੀਜੈ। ੩।

ਵਾ ਕੀ ਨਾਰਿ ਦੂਤਿਯਹਿ ਭਾਈ। ਆਨਿ ਸਾਹੁ ਕੋ ਤੁਰਤ ਮਿਲਾਈ।
ਸਾਹੁ ਜਬੈ ਤਿਨ ਬਾਲ ਪਛਾਨਿਯੋ। ਇਹ ਬਚਨ ਤਤਕਾਲ ਬਖਾਨਿਯੋ। ੪।

ਕ੍ਰਯੋ ਨਹਿ ਚਲਿਤ ਧਾਮ ਪਤਿ ਮੋਰੇ। ਬਿਛੁਰੇ ਬਿਤੇ ਬਰਖ ਬਹੁ ਤੋਰੇ।
ਅਬ ਹੀ ਹਮਰੇ ਧਾਮ ਸਿਧਾਰੋ। ਸਭ ਹੀ ਸੋਕ ਹਮਾਰੋ ਟਾਰੋ। ੫।

ਚੌਪਈ

ਸੁਮੇਰ ਦੇਵੀ ਨਾਂ ਦੀ ਇਕ ਸੁੰਦਰ ਇਸਤਰੀ ਸੀ। ਉਹ ਬਹੁਤ ਸੁੰਦਰ ਸੀ ਜਿਵੇਂ ਪ੍ਰਭੂ ਨੇ ਆਪ ਸੰਵਾਰੀ ਹੋਵੇ। ਉਸ ਦੀ ਜੋਤਿ ਮਤੀ ਨਾਂ ਦੀ (ਇਕ) ਪੁੱਤਰੀ ਸ਼ੋਭਦੀ ਸੀ ਜੋ ਦੇਵਤਿਆਂ ਅਤੇ ਦਾਨਵਾਂ ਦਾ ਮਨ ਮੋਹਦੀ ਸੀ।੧।

ਕੋਰਿ ਕੁਅਰਿ ਨਾਂ ਦੀ ਉਸ ਦੀ ਸੌਂਕਣ ਸੁਣੀਂਦੀ ਸੀ। ਉਨ੍ਹਾਂ ਵਿਚ ਬਹੁਤ ਵੈਰ ਭਾਵ ਦਸਿਆ ਜਾਂਦਾ ਸੀ। ਉਸ ਰਾਣੀ ਨੂੰ ਕੋਈ ਦਾਓ ਨਹੀਂ ਸੀ ਮਿਲ ਰਿਹਾ ਜਿਸ ਛਲ ਨਾਲ ਉਸ ਨੂੰ ਸਵਰਗ ਵਿਚ ਭੇਜ ਸਕੇ।੨।

ਉਸ ਨੇ ਆਪਣੀ ਪੁੱਤਰੀ ਨੂੰ ਕੋਲ ਬੁਲਾ ਲਿਆ। ਉਸ ਨੂੰ ਇਹ ਸਿਖਿਆ ਸਿਖਾਈ ਕਿ ਜਦੋਂ ਤੂੰ ਡਾਕਨੀ ਦੇਵੀ ('ਜਰਿਯਾ') ਦੀ ਖੇਡ ਨੂੰ ਖੇਡ ਕੇ ਜਦ ਚੀਕਾਂ ਮਾਰੇਗੀ ਤਾਂ ਮੇਰੀ ਸੌਂਕਣ ਦਾ ਨਾਂ ਲਈਂ।੩।

ਪੁੱਤਰੀ ਨੂੰ ਸਵੇਰੇ ਬੁਲਾ ਕੇ ਖਿਡਾਇਆ (ਅਰਥਾਤਰ[] ਭੂਤ ਕਢਣ ਵਾਲੇ ਨੂੰ ਬੁਲਾ ਕੇ ਪੁੱਤਰੀ ਨੂੰ ਖਿਡਾਇਆ) ਅਤੇ ਕੋਰਿ ਕੁਅਰਿ ਉਤੇ ਕੂਕ ਦਿਵਾ ਦਿੱਤੀ। ਤਦ ਰਾਣੀ ਬਹੁਤ ਰੋਹ ਵਿਚ ਆ ਗਈ ਅਤੇ ਪਾਲਕੀ ('ਝੰਪਾਨ') ਵਿਚ ਚੜ੍ਹ ਕੇ ਉਸ ਨੂੰ ਮਾਰਨ ਲਈ ਗਈ।੪।

ਜਦੋਂ ਸੌਂਕਣ ਨੂੰ ਪਤਾ ਲਗਿਆ ਕਿ ਰਾਣੀ ਮੇਰੇ ਉਪਰ ਚੜ੍ਹ ਕੇ ਆ ਗਈ ਹੈ। ਉਸ ਨੇ ਆਪਣੇ ਹੱਥ ਨਾਲ ਘਰ ਨੂੰ ਅੱਗ ਲਾ ਦਿੱਤੀ ਅਤੇ ਸੜ ਬਲ ਕੇ ਸਵਰਗ ਦਾ ਰਸਤਾ ਪਕੜਿਆ।੫।

ਦੌਹਰਾ

ਇਸ ਰਾਣੀ ਨੇ ਇਹ ਚਰਿਤ੍ਰ ਖੇਡ ਕੇ ਸੌਂਕਣ ਨੂੰ ਮਾਰ ਦਿੱਤਾ। ਉਸ ਨੇ ਰਾਜ-ਪਾਟ ਆਪਣਾ ਕਰ ਲਿਆ ਅਤੇ ਦੁਸ਼ਟ ਤੇ ਵਿਘਨ-ਬਾਧਾ ਨੂੰ ਖਤਮ ਕਰ ਦਿੱਤਾ।੬।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੭੮। ੩੪੭੧। ਚਲਦਾ।

ਚੌਪਈ

ਪੱਛਮ ਵਿਚ ਇਕ ਸ਼ਾਹ ਦੀ ਪਤਨੀ ਰਹਿੰਦੀ ਸੀ। ਉਸ ਨੂੰ ਜਗਤ ਵਾਲੇ ਕਾਮਵਤੀ ਕਹਿੰਦੇ ਸਨ। ਉਸ ਦਾ ਪਤੀ ਪਰਦੇਸ ਚਲਿਆ ਗਿਆ। (ਕਈ) ਵਰ੍ਹੇ ਬੀਤ ਗਏ, ਪਰ (ਉਹ) ਘਰ ਵਲ ਨ ਆਇਆ।੧।

ਉਸ ਇਸਤਰੀ ਨੇ ਪਤੀ ਦੀ ਖ਼ਬਰ ਸਾਰ ਛੱਡ ਦਿੱਤੀ ਅਤੇ ਵੇਸਵਾਵਾਂ ('ਸਾਮਾਨਨਿ') ਦੀ ਚਾਲ ਫੜ ਲਈ। ਉਹ ਉੱਚੇ ਨੀਵੇਂ ਸਥਾਨ ਦਾ ਵਿਚਾਰ ਕੀਤੇ ਬਿਨਾਂ ਜਿਸ ਨਾਲ ਚਾਹੁੰਦੀ, ਉਸ ਨਾਲ ਵਿਲਾਸ ਕਰਦੀ।੨।

ਤਦ ਤਕ ਉਸ ਦਾ ਪਤੀ ਆ ਗਿਆ। ਉਸ ਨੇ ਇਕ ਦੂਤੀ ਨੂੰ ਬੁਲਾ ਲਿਆ। (ਉਸ ਨੂੰ ਕਿਹਾ--) ਕੋਈ ਮੈਨੂੰ ਇਸਤਰੀ ਮਿਲਾ ਦੇਏ ਅਤੇ ਚਿਤ ਵਿਚ ਜੋ ਚਾਹੇ, ਉਹੀ ਲੈ ਲਏ।੩।

ਉਸ ਦੀ ਪਤਨੀ ਦੂਤੀ ਨੂੰ ਚੰਗੀ ਲਗੀ। ਉਸ ਨੂੰ ਤੁਰਤ ਸ਼ਾਹ ਨਾਲ ਆਣ ਮਿਲਾਇਆ। ਜਦ ਉਸ ਇਸਤਰੀ ਨੇ ਸ਼ਾਹ ਨੂੰ ਪਛਾਣ ਲਿਆ ਤਾਂ ਤੁਰਤ ਇਹ ਬਚਨ ਕਿਹਾ--।੪।

ਹੇ ਮੇਰੇ ਪਤੀ! ਤੁਸੀਂ ਘਰ ਕਿਉਂ ਨਹੀਂ ਚਲਦੇ। ਤੁਹਾਡੇ ਨਾਲੋਂ ਵਿਛੜਿਆਂ ਬਹੁਤ ਵਰ੍ਹੇ ਬੀਤ ਗਏ ਹਨ। ਹੁਣੇ ਹੀ ਮੇਰੇ ਘਰ ਚਲੋ ਅਤੇ ਮੇਰੇ ਸਾਰੇ ਦੁਖ ਦੂਰ ਕਰ ਦਿਓ।੫।

ਜਬ ਅਬਲਾ ਯੋ ਬਚਨ ਉਚਾਰਿਯੋ। ਮੂਰਖ ਸਾਹੁ ਕਛੁ ਨ ਬਿਚਾਰਿਯੋ।
ਭੇਦ ਅਭੇਦ ਕੀ ਬਾਤ ਨ ਪਾਈ। ਨਿਜੁ ਪਤਿ ਕੋ ਲੈ ਧਾਮ ਸਿਧਾਈ। ੬।

ਦੋਹਰਾ

ਕਾਜ ਕਵਨ ਆਈ ਹੁਤੀ ਕਹ ਚਰਿਤ੍ਰ ਇਨ ਕੀਨ।
ਭੇਦ ਅਭੇਦ ਕਛੁ ਨ ਲਖਿਯੋ ਚਲਿ ਘਰ ਗਯੋ ਮਤਿਹੀਨ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਉਨਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੭੯। ੩੪੭੮। ਅਛੁੰ।

ਚੌਪਈ

ਨੈਨੋਤਮਾ ਨਾਰਿ ਇਕ ਸੁਨੀ। ਬੇਦ ਪੁਰਾਨ ਸਾਸਤ੍ਰ ਬਹੁ ਗੁਨੀ।
ਜਾਨ੍ਯੋ ਜਬ ਪ੍ਰੀਤਮ ਵਿਗ ਆਯੋ। ਭੇਦ ਸਹਿਤ ਤ੍ਰਿਯ ਬਚਨ ਸੁਨਾਯੋ। ੧।

ਸਵੈਯਾ

ਪਿਯ ਕਿਯੋ ਪਰਦੇਸ ਪਯਾਨ ਗਏ ਕਤਹੂੰ ਉਠਿ ਬੰਧਵ ਦੋਊ।
ਹੋ ਬਿਲਲਾਤ ਅਨਾਥ ਭਈ ਇਤ ਅੰਤਰ ਕੀ ਗਤਿ ਜਾਨਤ ਸੋਊ।
ਪੁਤ ਰਹੇ ਸਿਸ ਮਾਤ ਪਿਤ ਕਬਹੂੰ ਨਹਿ ਆਵਤ ਹੁਯਾ ਘਰ ਖੋਊ।
ਬੈਦ ਉਪਾਇ ਕਰੋ ਹਮਰੋ ਕਛੁ ਆਧਰੀ ਸਾਸੁ ਨਿਵਾਸ ਨ ਕੋਊ। ੨।

ਭੇਸ ਮਲੀਨ ਰਹੋ ਤਬ ਤੈ ਸਿਰ ਕੇਸ ਜਟਾਨ ਕੇ ਜੂਟ ਭਏ ਹੈ।
ਬ੍ਰਯੋਗਨਿ ਸੀ ਬਿਰਹੋ ਘਰ ਹੀ ਘਰ ਹਾਰ ਸਿੰਗਾਰ ਬਿਸਾਰ ਦਏ ਹੈ।
ਪ੍ਰਾਚੀ ਦਿਸਾ ਪ੍ਰਗਟਿਯੋ ਸਸਿ ਦਾਰੁਨ ਸੂਰਜ ਪਸਚਮ ਅਸਤ ਭਏ ਹੈ।
ਬੈਦ ਉਪਾਇ ਕਰੋ ਕਛੁ ਆਇ ਮਮੇਸ ਕਹੂੰ ਪਰਦੇਸ ਗਏ ਹੈ। ੩।

ਪ੍ਰਾਸ ਸੋ ਪ੍ਰਾਤ ਪਟਾ ਸੇ ਪਟੰਬਰ ਪਿਯਰੀ ਪਰੀ ਪਰਸੇ ਪ੍ਰਤਿਪਾਰੇ।
ਪਾਸ ਸੀ ਪ੍ਰੀਤ ਕ੍ਰਪਯੋਗ ਸੀ ਪ੍ਰਾਕ੍ਰਿਤ ਪ੍ਰੇਤ ਸੇ ਪਾਨਿ ਪਰੋਸਨਿਹਾਰੇ।
ਪਾਸ ਪਰੋਸਨ ਪਾਰਧ ਸੀ ਪਕਵਾਨ ਪਿਸਾਚ ਸੋ ਪੀਰ ਸੇ ਪ੍ਰਯਾਰੇ।
ਪਾਪ ਸੋ ਪੋਨ ਪ੍ਰਵੇਸ ਕਰੈ ਜਬ ਤੇ ਗਏ ਪੀਯ ਪ੍ਰਦੇਸ ਪਿਯਾਰੇ। ੪।

ਪ੍ਰੀਤਮ ਪੀਯ ਚਲੇ ਪਰਦੇਸ ਪ੍ਰਿਯਾ ਪ੍ਰਤਿ ਮੰਤ੍ਰ ਰਹੀ ਜਕਿ ਕੈ।
ਪਲਕੈ ਨ ਲਗੈ ਪਲਕਾ ਪੈ ਪਰੈ ਪਛਤਾਤ ਉਤੈ ਪਤਿ ਕੋ ਤਕਿ ਕੈ।
ਪ੍ਰਤਿ ਪ੍ਰਾਤ ਪਖਾਰਿ ਸਭੈ ਤਨੁ ਪਾਕ ਪਕਾਵਨ ਕਾਜ ਚਲੀ ਥਕਿ ਕੈ।
ਪਤਿ ਪ੍ਰੇਮ ਪ੍ਰਵੇਸ ਕਿਯੋ ਤਨ ਮੈ ਬਿਨੁ ਪਾਵਕ ਪਾਕ ਗਯੋ ਪਕਿ ਕੈ। ੫।

ਜਦ ਇਸਤਰੀ ਨੇ ਇਸ ਤਰ੍ਹਾਂ ਬਚਨ ਕਿਹਾ (ਤਦ) ਮੂਰਖ ਸ਼ਾਹ ਨੇ ਕੁਝ ਨ ਸੋਚਿਆ।
ਭੇਦ ਅਭੇਦ ਦੀ ਗੱਲ ਨ ਸਮਝੀ ਅਤੇ ਉਹ ਆਪਣੇ ਪਤੀ ਨੂੰ ਲੈ ਕੇ ਘਰ ਵਲ ਚਲੀ
ਆਈ।੬।

ਦੋਹਰਾ

ਉਹ ਕਿਹੜੇ ਕੰਮ ਲਈ ਆਈ ਸੀ ਅਤੇ ਉਸ ਨੇ ਕੀ ਚਰਿਤ੍ਰ ਕੀਤਾ। ਉਸ ਮਤਹੀਨ
ਨੇ ਕੋਈ ਭੇਦ ਅਭੇਦ ਨਹੀਂ ਪਾਇਆ ਅਤੇ ਘਰ ਨੂੰ ਚਲਾ ਗਿਆ।੭।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੭੯ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੭੯। ੩੪੭੮। ਚਲਦਾ।*

ਚੌਪਈ

ਇਕ ਨੈਨੋਤਮਾ ਨਾਂ ਦੀ ਇਸਤਰੀ ਸੁਣੀ ਸੀ ਜੋ ਵੇਦ, ਸ਼ਾਸਤ੍ਰ ਅਤੇ ਪੁਰਾਣ ਦੀ ਗੁਣਵਾਨ
ਸੀ। ਜਦ ਉਸ ਨੇ ਜਾਣਿਆ ਕਿ ਪ੍ਰੀਤਮ ਕੋਲ ਆ ਗਿਆ ਹੈ (ਤਦ ਉਸ) ਇਸਤਰੀ ਨੇ ਭੇਦ
ਯੁਕਤ ਵੰਗ ਨਾਲ ਬੋਲ ਸੁਣਾਏ।੧।

ਸਵੈਯਾ

ਮੇਰਾ ਪ੍ਰੀਤਮ ਪਰਦੇਸ ਚਲਾ ਗਿਆ ਹੈ ਅਤੇ (ਉਸ ਦੇ) ਦੋਵੇਂ ਭਰਾ ਕਿਤੇ ਉਠ ਗਏ
ਹਨ। ਮੈਂ ਅਨਾਥ ਹੋ ਕੇ ਵਿਰਲਾਪ ਕਰ ਰਹੀ ਹਾਂ। ਮੇਰੇ ਅੰਦਰ ਦੀ ਹਾਲਤ ਉਹੀ ਜਾਣਦਾ
ਹੈ। ਪੁੱਤਰ ਅਜੇ ਬੱਚੇ ਹਨ ਅਤੇ ਮਾਤਾ ਪਿਤਾ ਕੋਲ ਰਹਿੰਦੇ ਹਨ। ਇਥੇ ਘਰ ਵਿਚ ਕੋਈ ਨਹੀਂ
ਆਉਂਦਾ ਅਤੇ ਘਰ ਖਾਣ ਨੂੰ ਪੈਂਦਾ ਹੈ। ਹੇ (ਪ੍ਰੀਤਮ ਰੂਪੀ) ਵੈਦ! ਮੇਰਾ ਕੁਝ ਉਪਾ (ਇਲਾਜ)
ਕਰੋ, ਮੇਰੀ ਸੱਸ ਅੰਨ੍ਹੀ ਹੈ ਅਤੇ ਘਰ ਵਿਚ ਹੋਰ ਕੋਈ ਨਹੀਂ ਹੈ।੨।

ਮੇਰੇ ਬਸਤ੍ਰ ਉਦੋਂ ਤੋਂ ਮੈਲੇ ਹੀ ਰਹਿੰਦੇ ਹਨ ਅਤੇ ਸਿਰ ਦੇ ਕੇਸ ਜਟਾਵਾਂ ਦੇ ਜੁਟ ਬਣ
ਗਏ ਹਨ। ਮੈਂ ਬਿਰਹੋਂ ਕਰ ਕੇ ਵਿਯੋਗਣ ਬਣੀ ਘਰ ਵਿਚ ਰਹਿੰਦੀ ਹਾਂ ਅਤੇ ਹਾਰ ਸ਼ਿੰਗਾਰ
ਭੁਲਾ ਦਿੱਤੇ ਹਨ। ਸੂਰਜ ਪੱਛਮ ਵਿਚ ਛੁਪ ਗਿਆ ਹੈ ਅਤੇ ਪੂਰਬ ਦਿਸ਼ਾ ਵਿਚ ਦੁਖਦਾਇਕ
ਚੰਦ੍ਰਮਾ ਚੜ੍ਹ ਪਿਆ ਹੈ। ਹੇ ਵੈਦ! ਮੇਰਾ ਆ ਕੇ ਕੁਝ ਉਪਚਾਰ ਕਰੋ। ਮੇਰਾ ਸੁਆਮੀ ਪਰਦੇਸ
ਗਿਆ ਹੋਇਆ ਹੈ।੩।

ਸਵੇਰ (ਮੈਨੂੰ) ਨੇਜੇ ਵਾਂਗ, ਰੇਸ਼ਮੀ ਬਸਤ੍ਰ ਤਲਵਾਰ ('ਪਟਾ') ਵਾਂਗ ਹਨ ਅਤੇ ਪਾਲਣ
ਵਾਲਿਆਂ ਦੇ ਛੋਹਣ ਨਾਲ ਮੈਂ ਪੀਲੀ ਪੈ ਗਈ ਹਾਂ। ਪ੍ਰੇਮ (ਮੈਨੂੰ) ਫਾਹੀ ਵਾਂਗ, ਬੋਲ-ਬਾਣੀ (ਜਾਂ
ਨਾਟਕ ਦੀ ਭਾਸ਼ਾ) ਮਾੜੇ ਮੰਤ੍ਰ ਵਾਂਗ ਅਤੇ ਪਾਨ ਬੀੜਾ ਪਰੋਸਣ ਵਾਲੇ ਪ੍ਰੇਤ ਵਰਗੇ ਦਿਖਦੇ
ਹਨ। ਪਾਸ ਦੀਆਂ ਪੜੋਸਣਾਂ ਮੈਨੂੰ ਸ਼ਿਕਾਰੀ ਵਰਗੀਆਂ ਅਤੇ ਪਕਵਾਨ ਪਿਸ਼ਾਚਾਂ ਵਰਗੇ ਅਤੇ
ਸਾਰੇ ਪ੍ਰਿਯ-ਜਨ ਪੀੜ ਦੇ ਸਮਾਨ ਹਨ। ਜਿਸ ਦਿਨ ਦੇ ਪਿਆਰੇ ਪ੍ਰੀਤਮ ਪਰਦੇਸ ਗਏ ਹਨ
ਤਦ ਤੋਂ ਪੌਣ ਵੀ ਪ੍ਰਵੇਸ਼ ਕਰਦੀ ਪਾਪ ਵਰਗੀ (ਦੁਖਦਾਇਕ) ਲਗਦੀ ਹੈ।੪।

ਮੇਰਾ ਪ੍ਰੀਤਮ ਪਰਦੇਸ ਚਲਾ ਗਿਆ ਹੈ (ਉਸ ਨੂੰ ਪ੍ਰਾਪਤ ਕਰਨ ਲਈ ਮੈਂ) ਸੰਗਦੀ
ਹੋਈ ਬਹੁਤ ਮੰਤ੍ਰ ਕਰਦੀ ਰਹਿੰਦੀ ਹਾਂ। ਮੰਜੀ ਉਤੇ ਪਿਆਂ ਪਲਕਾਂ ਨਹੀਂ ਲਗਦੀਆਂ, ਉਧਰ
ਪਤੀ ਨੂੰ ਤਕ ਤਕ ਕੇ ਪਛਤਾਵਾ ਹੁੰਦਾ ਹੈ। ਹਰ ਸਵੇਰ ਹੋਣ ਤੇ ਇਸ਼ਨਾਨ ਕਰਦੀ ਹਾਂ ਅਤੇ
ਪਕਵਾਨ ਤਿਆਰ ਕਰਨ ਲਈ ਰਸੋਈ ਨੂੰ ਜਾਂਦੀ ਹਾਂ ਪਰ ਥਕੀ ਹੋਈ ਮਹਿਸੂਸ ਕਰਦੀ ਹਾਂ।
ਪਤੀ ਦਾ ਪ੍ਰੇਮ (ਵਿਯੋਗ) ਤਨ ਵਿਚ ਪ੍ਰਵੇਸ਼ ਕਰ ਜਾਂਦਾ ਹੈ ਅਤੇ ਅਗਨੀ ਤੋਂ ਬਿਨਾ, ਬਿਰਹੋਂ
ਦੀ ਅਗਨੀ ਨਾਲ ਪਕਵਾਨ ਤਿਆਰ ਹੋ ਜਾਂਦਾ ਹੈ।੫।

ਚੌਪਈ

ਜਬ ਇਹ ਭਾਤਿ ਜਾਰਿ ਸੁਨ ਪਾਯੋ। ਇਹੈ ਹਿੰਦੈ ਭੀਤਰ ਨਹਰਾਯੋ।
ਮੋਹਿ ਬੁਲਾਵਤ ਹੈ ਬਡਭਾਗੀ। ਯਾ ਕੀ ਲਗਨਿ ਮੋਹਿ ਪਰ ਲਾਗੀ। ੬।

ਤਾ ਕੇ ਪਾਸ ਤੁਰਤ ਚਲਿ ਗਯੋ। ਬਹੁ ਬਿਧਿ ਭੋਗ ਕਮਾਵਤ ਭਯੋ।
ਕੇਲ ਕਮਾਇ ਪਲਟਿ ਗ੍ਰਿਹ ਆਯੋ। ਤਾ ਕੇ ਭੇਦ ਨ ਕਾਹੂ ਪਾਯੋ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮੦। ੩੪੮੫। ਅਫਸ੍ਰੀ।

ਦੋਹਰਾ

ਨਿਸਿਸ ਪ੍ਰਭਾ ਰਾਨੀ ਰਹੈ ਤਾ ਕੋ ਰੂਪ ਅਪਾਰ।
ਸ੍ਰਗ ਸਿੰਘ ਸੁੰਦਰ ਭਏ ਤਾ ਕੀ ਰਹੈ ਜੁਹਾਰ। ੧।

ਅਤਿਲ

ਰਾਨੀ ਤਾ ਕੇ ਸਦਨ ਮਦਨ ਜੁਤ ਆਵਈ।
ਕਾਮ ਕਲੋਲ ਅਮੋਲ ਸੁ ਬੋਲ ਕਮਾਵਈ।
ਤਾ ਸੋ ਭੇਵ ਨ ਕੋਊ ਸਕੇ ਪਛਾਨਿ ਕੈ।
ਹੋ ਨਿਜੁ ਰਾਜਾ ਕੇ ਤੀਰ ਬਖਾਨੈ ਆਨਿ ਕੈ। ੨।

ਸਵਤਿ ਤਵਨ ਕੀ ਹੁਤੀ ਭੇਦ ਤਿਨ ਪਾਇਯੋ।
ਨਿਜੁ ਰਾਜਾ ਪਹਿ ਤਬ ਹੀ ਜਾਇ ਜਤਾਇਯੋ।
ਸੁਨਤ ਰਾਵ ਏ ਬਚਨ ਅਧਿਕ ਕ੍ਰੁਧਿਤ ਭਯੋ।
ਹੋ ਅਸ ਤੀਖਨ ਗਹਿ ਪਾਨ ਜਾਤ ਤਿਤ ਕੋ ਭਯੋ। ੩।

ਸੁਨ ਰਾਨੀ ਬਚ ਨ੍ਰਿਪ ਕਹ ਟਰਿ ਆਗੈ ਲਿਯੋ।
ਬਿਹਸਿ ਬਿਹਸ ਪਤਿ ਕੈ ਐਸੇ ਉਤਰ ਦਿਯੋ।
ਮੁਖ ਬੋਲੋ ਭਈਆ ਕੇ ਜੋ ਮੈ ਘਰ ਗਈ।
ਹੋ ਕਹੋ ਕਹਾ ਘਟ ਤੀਯਾ ਮੈ ਤੁਮਰੀ ਭਈ। ੪।

ਧਰਮ ਭ੍ਰਾਤ ਜਾ ਕੋ ਕਹਿ ਜੁ ਤ੍ਰਿਯ ਬਖਾਨਿ ਹੈ।
ਤਾ ਸੋ ਕਾਮ ਕਲੋਲ ਨ ਕਬਹੂੰ ਠਾਨਿ ਹੈ।
ਕਹੀ ਸਵਤਿ ਕੀ ਸਵਤਿ ਨ ਉਪਰ ਮਾਨਿਯੈ।
ਹੋ ਇਨ ਮਹਿ ਰਹਤ ਸਿਪਰਧਾ ਹਿਯੋ ਪਛਾਨਿਯੈ। ੫।

ਕੇਲ ਕਰਤ ਜਿਹ ਗਹੇ ਸੁ ਜਾਰ ਉਚਾਰਿਯੈ।
ਸਾਂਧਿ ਖਨਤ ਗਹਿ ਚੋਰ ਚੋਰ ਕਰਿ ਮਾਰਿਯੈ।
ਬਿਨੁ ਨੈਨਨ ਕੇ ਲਹੇ ਕੋਪ ਨਹਿ ਠਾਨਿਯੈ।
ਹੋ ਅਰਿ ਕੀ ਅਰਿ ਪਰ ਕਹੀ ਨ ਉਰ ਮੋ ਆਨਿਯੈ। ੬।

ਚੌਪਈ

ਜਦ ਯਾਰ ਨੇ ਇਸ ਤਰ੍ਹਾਂ ਸੁਣਿਆ ਤਾਂ ਹਿਰਦੇ ਵਿਚ ਇਹੀ ਨਿਸਚਿਤ ਕੀਤਾ ਕਿ ਮੈਨੂੰ ਵਡਭਾਗਣ ਬੁਲਾਉਂਦੀ ਹੈ। ਉਸ ਦੀ ਲਗਨ ਮੇਰੇ ਨਾਲ ਲਗੀ ਹੋਈ ਹੈ।੬।

(ਉਹ) ਉਸ ਪਾਸ ਤੁਰਤ ਚਲਾ ਗਿਆ। ਉਸ ਨਾਲ ਬਹੁਤ ਤਰ੍ਹਾਂ ਦੀ ਕਾਮ-ਕ੍ਰੀੜਾ ਕੀਤੀ। ਕਾਮ-ਕੋਲ ਕਰ ਕੇ ਘਰ ਨੂੰ ਪਰਤ ਆਇਆ। ਇਸ ਗੱਲ ਦਾ ਭੇਦ ਕੋਈ ਵੀ ਨ ਸਮਝ ਸਕਿਆ।੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਰੂਪ ਸੰਵਾਦ ਦੇ ੧੮੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੦। ੩੪੮੫। ਚਲਦਾ।

ਦੌਹਰਾ

ਨਿਸਿਸ ਪ੍ਰਭਾ ਨਾਂ ਦੀ ਇਕ ਰਾਣੀ ਰਹਿੰਦੀ ਸੀ, ਉਸ ਦਾ ਰੂਪ ਬਹੁਤ ਸੁੰਦਰ ਸੀ।
ਸੂਰਗ ਸਿੰਘ ਨਾਂ ਦੇ ਸੁੰਦਰ ਵਿਅਕਤੀ ਨਾਲ ਉਸ ਦੀ ਸਾਹਿਬ-ਸਲਾਮ ਸੀ।੧।

ਅੰਤਲ

ਰਾਣੀ ਉਸ ਦੇ ਘਰ ਕਾਮ ਭਾਵਨਾ ਨਾਲ ਆਉਂਦੀ ਸੀ ਅਤੇ ਕਹਿ ਕੇ ਬਹੁਤ ਚੰਗੀ
ਤਰ੍ਹਾਂ ਨਾਲ ਕਾਮ ਕਲੋਲ ਕਰਦੀ ਸੀ। ਉਸ ਦਾ ਭੇਦ ਕੋਈ ਵੀ ਪਛਾਣਦਾ ਨਹੀਂ ਸੀ ਤਾਂ ਜੋ
ਆਪਣੇ ਰਾਜੇ ਕੋਲ ਆ ਕੇ ਦਸੇ।੨।

ਉਸ ਦੀ ਇਕ ਸੌਂਕਣ ਸੀ, ਉਸ ਨੇ ਭੇਦ ਪਾ ਲਿਆ। (ਉਸ ਨੇ) ਤੁਰਤ ਆਪਣੇ ਰਾਜੇ
ਨੂੰ ਜਾ ਦਸਿਆ। ਰਾਜਾ ਇਹ ਗੱਲ ਸੁਣ ਕੇ ਬਹੁਤ ਕ੍ਰੋਧਿਤ ਹੋਇਆ ਅਤੇ ਹੱਥ ਵਿਚ ਤਿਖੀ
ਤਲਵਾਰ ਪਕੜ ਕੇ ਉਧਰ ਵਲ ਚਲ ਪਿਆ।੩।

ਰਾਣੀ ਵੀ ਇਹ ਗੱਲ ਸੁਣ ਕੇ ਰਾਜੇ ਨੂੰ ਅਗੋਂ ਹੋ ਕੇ ਮਿਲੀ। ਅਤੇ ਹਸ ਹਸ ਕੇ ਪਤੀ
ਨੂੰ ਇਸ ਤਰ੍ਹਾਂ ਉੱਤਰ ਦਿੱਤੇ। (ਕੀ ਹੋਇਆ) ਜੇ ਮੈਂ ਮੂੰਹ ਬੋਲੇ ਭਰਾ ਦੇ ਘਰ ਚਲੀ ਗਈ ਤਾਂ
ਦਸੋ ਕਿ ਕੀ ਮੈਂ ਤੁਹਾਡੀ ਇਸਤਰੀ ਘਟ ਹੋ ਗਈ ਹਾਂ।੪।

ਜਿਸ ਨੂੰ ਇਸਤਰੀ ਧਰਮ ਦਾ ਭਰਾ ਕਹਿ ਕੇ ਦਸਦੀ ਹੈ ਉਸ ਨਾਲ ਕਦੇ ਵੀ ਕਾਮ-
ਕਲੋਲ ਨਹੀਂ ਕਰਦੀ। ਸੌਂਕਣ ਦੀ ਕਹੀ ਹੋਈ ਗੱਲ ਸੌਂਕਣ ਦੇ ਉਪਰ ਨਹੀਂ ਮੰਨੀਦੀ। ਇਨ੍ਹਾਂ
ਵਿਚ ਈਰਖਾ ਰਹਿੰਦੀ ਹੈ। (ਇਸ ਨੂੰ ਚੰਗੀ ਤਰ੍ਹਾਂ) ਹਿਰਦੇ ਵਿਚ ਪਛਾਣ ਲਵੋ।੫।

ਜਿਸ ਨੂੰ ਕਾਮ-ਕ੍ਰੀੜਾ ਕਰਦਿਆਂ ਪਕੜੇ ਤਾਂ ਉਸ ਨੂੰ ਯਾਰ ਕਿਹਾ ਜਾਂਦਾ ਹੈ। ਜੇ ਚੋਰ
ਨੂੰ ਸੰਨ੍ਹ ਲਗਾਉਂਦੇ ਵੇਖੋ ਤਾਂ ਉਸ ਨੂੰ ਚੋਰ ਕਰ ਕੇ ਮਾਰਨਾ ਚਾਹੀਦਾ ਹੈ। ਬਿਨਾ ਅੱਖੀਆਂ
ਨਾਲ ਵੇਖਿਆਂ ਗੁੱਸਾ ਨਹੀਂ ਕਰਨਾ ਚਾਹੀਦਾ। ਵੈਰੀ ਦੀ ਵੈਰੀ ਉਤੇ ਕਹੀ ਗੱਲ ਨੂੰ ਹਿਰਦੇ
ਵਿਚ ਨਹੀਂ ਰਖਣਾ ਚਾਹੀਦਾ।੬।

ਚੌਪਈ

ਯਾ ਮੈ ਕਹੋ ਕਹਾ ਹੈ ਗਈ। ਮੁਖ ਬੋਲੈ ਭਈਆ ਕੇ ਗਈ।
ਤੋਰ ਸਵਿਤ ਮੈ ਕਛੁ ਨ ਬਿਗਾਰਿਯੋ। ਕ੍ਯੋ ਨ੍ਰਿਪ ਸੋ ਤੈ ਝੂਠ ਉਚਾਰਿਯੋ। ੭।

ਅੰਤਿਲ

ਕਹਾ ਭਯੋ ਜੋ ਰਾਵ ਕ੍ਰਿਪਾ ਕਰਿ ਆਇਯੋ।
ਮੈ ਨ ਸੇਜ ਤੁਮਰੀ ਤੇ ਪਕਰਿ ਮੰਗਾਇਯੋ।
ਇਤੇ ਕੋਪ ਸੁਨਿ ਸਵਤਿ ਨ ਚਿਤ ਮੋ ਧਾਰਿਯੈ।
ਹੋ ਬੈਰ ਕੈਸੇਈ ਹੋਇ ਨ ਬ੍ਰਿਥਾ ਉਚਾਰਿਯੈ। ੮।

ਚੌਪਈ

ਮੂਰਖ ਰਾਵ ਭੇਦ ਕਾ ਜਾਨੈ। ਰਿਪੁ ਕੀ ਕਹੀ ਰਿਪੁ ਕਰਿ ਮਾਨੈ।
ਸਾਚ ਰਾਵ ਕੇ ਮੁਖ ਪਰ ਕਹਿਯੋ। ਮੂਰਖ ਨਾਹ ਨਾਹਿ ਕਛੁ ਲਹਿਯੋ। ੯।

ਕਹ ਭਯੋ ਮੈ ਇਹ ਸਾਥ ਬਿਹਾਰਿਯੋ। ਤੇਰੇ ਕਛੁ ਨ ਕਾਜ ਬਿਗਾਰਿਯੋ।
ਕੈ ਤਹਕੀਕ ਤ੍ਰਿਯਾ ਸਿਰ ਕੀਜੈ। ਨਾਤਰ ਮੀਚ ਮੂੰਡ ਪਰ ਲੀਜੈ। ੧੦।

ਸੁਨੁ ਰਾਜਾ ਇਹ ਕਛੁ ਨ ਕਹਿਯੈ। ਸਾਚ ਝੂਠ ਮੇਰੇ ਹੀ ਲਹਿਯੈ।
ਲਹਿ ਸਾਚੀ ਮੁਹਿ ਸਾਥ ਬਿਹਾਰਿਯੋ। ਝੂਠੀ ਜਾਨਿ ਚੋਰ ਕਰਿ ਮਾਰਿਯੋ। ੧੧।

ਤਬ ਰਾਜੈ ਇਹ ਭਾਤਿ ਬਖਾਨੀ। ਰਾਨੀ ਤੂ ਸਾਚੀ ਮੈ ਜਾਨੀ।
ਤੋ ਪਰ ਝੂਠ ਸਵਤਿ ਇਨ ਕਹਿਯੋ। ਸੋ ਮੈ ਆਜੁ ਸਾਚੁ ਕਰਿ ਲਹਿਯੋ। ੧੨।

ਦੋਹਰਾ

ਸੁਨਿ ਰਾਨੀ ਸ੍ਯਾਨੀ ਬਚਨ ਸੀਸ ਰਹੀ ਨਿਹੁਰਾਇ।
ਸੁਘਰ ਹੋਇ ਸੋ ਜਾਨਈ ਜੜ ਕੇ ਕਹਾ ਉਪਾਇ। ੧੩।

ਅੰਤਿਲ

ਜੋ ਚਤਰੇ ਨਰ ਹੋਇ ਸੁ ਭੇਵ ਪਛਾਨਈ।
ਮੂਰਖ ਭੇਦ ਅਭੇਦ ਕਹਾ ਜਿਯ ਜਾਨਈ।
ਤਾ ਤੈ ਹੋਹੁ ਕਛੁ ਚਰਿਤ੍ਰ ਬਨਾਇ ਹੋ।
ਹੋ ਯਾ ਰਾਨੀ ਕੇ ਸਹਿਤ ਨ੍ਰਿਪਹਿ ਕੋ ਘਾਇ ਹੋ। ੧੪।

ਚੌਪਈ

ਮੂਰਖ ਕਛੁ ਭੇਦ ਨਹਿ ਪਾਯੋ। ਸਾਚੀ ਕੋ ਝੂਠੀ ਠਹਰਾਯੋ।
ਝੂਠੀ ਕੋ ਸਾਚੀ ਕਰਿ ਮਾਨ੍ਯੋ। ਭੇਦ ਅਭੇਦ ਕਛੁ ਨਹਿ ਜਾਨ੍ਯੋ। ੧੫। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮੧। ੩੫੦੦। ਅਫਜ਼ੀ।

ਚੌਪਈ

ਇਸ ਵਿਚ ਦਸੋ ਕੀ ਹੋ ਗਿਆ ਜੇ ਮੈਂ ਮੂੰਹ ਬੋਲੇ ਧਰਮ ਦੇ ਭਰਾ ਦੇ ਘਰ ਚਲੀ ਗਈ।
ਹੇ ਸੌਂਕਣੇ! ਮੈਂ ਤੇਰਾ ਕੁਝ ਨਹੀਂ ਵਿਗਾੜਿਆ ਹੈ। (ਫਿਰ) ਤੂੰ ਰਾਜੇ ਨੂੰ ਕਿਉਂ ਝੂਠ ਦਸਿਆ
ਹੈ।੭।

ਅੰਤਲ

ਕੀ ਹੋਇਆ ਜੇ ਰਾਜਾ ਕ੍ਰਿਪਾ ਕਰ ਕੇ ਮੇਰੇ ਕੋਲ ਆ ਗਿਆ ਹੈ। ਮੈਂ ਤੇਰੀ ਸੇਜ ਤੋਂ
ਪਕੜ ਕੇ ਤਾਂ ਨਹੀਂ ਬੁਲਾਇਆ। ਹੇ ਸੌਂਕਣੇ! ਸੁਣ, ਇਤਨਾ ਗੁੱਸਾ ਤਾਂ ਮਨ ਵਿਚ ਨਹੀਂ
ਲਿਆਉਣਾ ਚਾਹੀਦਾ। ਵੈਰ ਕਿਤਨਾ ਹੀ ਕਿਉਂ ਨ ਹੋਵੇ, ਵਿਅਰਥ ਦੀ ਗੱਲ ਨਹੀਂ ਕਰਨੀ
ਚਾਹੀਦਾ।੮।

ਚੌਪਈ

ਮੂਰਖ ਰਾਜੇ ਨੇ ਭੇਦ ਨ ਸਮਝਿਆ। ਵੈਰੀ ਦੀ ਕਹੀ ਗੱਲ ਨੂੰ ਵੈਰੀ ਦਾ ਹੀ ਮੰਨ
ਲਿਆ। (ਮੈਂ) ਰਾਜੇ ਦੇ ਮੂੰਹ ਉਤੇ ਸੱਚੀ ਗੱਲ ਕਹੀ ਹੈ। ਪਰ ਮੂਰਖ ਰਾਜੇ ਨੇ ਕੁਝ ਨਹੀਂ
ਸਮਝਿਆ।੯।

ਕੀ ਹੋਇਆ ਜੇ ਮੈਂ ਇਸ ਨਾਲ ਰਮਣ ਕੀਤਾ ਹੈ, ਤੇਰਾ ਤਾਂ ਕੋਈ ਕੰਮ ਨਹੀਂ ਵਿਗਾੜਿਆ।
ਉਸ ਇਸਤਰੀ ਦੀ ਪੜਤਾਲ ਕਰਵਾਓ, ਨਹੀਂ ਤਾਂ ਮੌਤ ਸਿਰ ਉਤੇ ਆਈ ਸਮਝੋ।੧੦।

ਹੇ ਰਾਜਨ ! ਸੁਣੋ, ਇਸ ਨੂੰ ਕੁਝ ਨ ਕਹੋ। ਮੇਰੇ ਸਚ ਨੂੰ ਝੂਠ ਹੀ ਮੰਨ ਲਵੋ। ਇਸ ਨੂੰ
ਸਚ ਮੰਨ ਲਵੋ ਕਿ ਉਸ ਨੇ ਮੇਰੇ ਨਾਲ ਰਮਣ ਕੀਤਾ ਹੈ ਅਤੇ ਝੂਠੀ ਸਮਝ ਕੇ ਚੋਰ ਵਾਂਗ
ਮਾਰ ਦਿਓ।੧੧।

ਤਦ ਰਾਜੇ ਨੇ ਇਸ ਤਰ੍ਹਾਂ ਕਿਹਾ--ਹੇ ਰਾਣੀ! ਮੈਂ ਤੈਨੂੰ ਸੱਚੀ ਕਰ ਕੇ ਜਾਣਿਆ ਹੈ।
ਇਸ ਸੌਂਕਣ ਨੇ ਤੇਰੇ ਉਤੇ ਝੂਠੀ ਤੋਹਮਤ ਲਗਾਈ ਹੈ। ਇਸ ਨੂੰ ਅਜ ਮੈਂ ਸਚ ਕਰ ਕੇ ਵੇਖ
ਲਿਆ ਹੈ।੧੨।

ਦੋਹਰਾ

ਸਿਆਣੀ ਰਾਣੀ ਬਚਨ ਸੁਣ ਕੇ ਸਿਰ ਨੀਵਾਂ ਪਾਈ ਚੁਪ ਕਰ ਰਹੀ। ਸੁਘੜ ਹੋਵੇ, ਤਾਂ
ਸਮਝ ਜਾਵੇ, ਮੂਰਖ ਨੂੰ ਸਮਝਣ ਦਾ ਕੀ ਉਪਾ ਹੋ ਸਕਦਾ ਹੈ।੧੩।

ਅੰਤਲ

ਜੋ ਪੁਰਸ਼ ਚਤੁਰ ਹੁੰਦਾ ਹੈ, ਉਹ ਭੇਦ ਨੂੰ ਪਛਾਣ ਲੈਂਦਾ ਹੈ। ਮੂਰਖ ਭੇਦ ਅਭੇਦ ਦੀ
ਗੱਲ ਮਨ ਵਿਚ ਕਿਵੇਂ ਸਮਝ ਸਕਦਾ ਹੈ। ਇਸ ਲਈ ਮੈਂ ਵੀ ਕੋਈ ਚਰਿਤ੍ਰ ਬਣਾਵਾਂਗੀ ਅਤੇ
ਰਾਣੀ ਸਹਿਤ ਰਾਜੇ ਨੂੰ ਮਾਰ ਦਿਆਂਗੀ।੧੪।

ਚੌਪਈ

ਮੂਰਖ ਨੇ ਕੁਝ ਭੇਦ ਨਹੀਂ ਸਮਝਿਆ। ਸੱਚੀ (ਇਸਤਰੀ) ਨੂੰ ਝੂਠਾ ਕਰ ਕੇ ਮੰਨਿਆ
ਅਤੇ ਝੂਠੀ ਨੂੰ ਸੱਚੀ ਕਰ ਕੇ ਸਮਝਿਆ। ਭੇਦ ਅਭੇਦ ਨੂੰ ਕੁਝ ਵੀ ਨ ਸਮਝਿਆ।੧੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜੀ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੧। ੩੫੦੦। ਚਲਦਾ।

ਦੋਹਰਾ

ਵਹੈ ਸਵਤਿ ਤਾ ਕੀ ਹੁਤੀ ਜਾ ਕੇ ਰੂਪ ਅਪਾਰ।
ਸੁਰਪਤਿ ਸੇ ਨਿਰਖਤ ਸਦਾ ਮੁਖ ਛਬਿ ਭਾਨ ਕੁਮਾਰਿ। ੧।

ਅਤਿਲ

ਭਾਨ ਕਲਾ ਐਸੇ ਬਹੁ ਬਰਖ ਬਿਤਾਇ ਕੈ।
ਨਿਸਿਸ ਪ੍ਰਭਾ ਕੀ ਬਾਤ ਗਈ ਜਿਯ ਆਇ ਕੈ।
ਸੋਤ ਰਾਵ ਤਿਹ ਸੰਗ ਬਿਲੋਕਯੋ ਜਾਇ ਕੈ।
ਹੋ ਫਿਰਿ ਆਈ ਘਰ ਮਾਝ ਦੁਹਨ ਕੇ ਘਾਇ ਕੈ। ੨।

ਚੌਪਈ

ਅਧਿਕ ਕੋਪ ਕਰਿ ਖੜਗ ਪ੍ਰਹਾਰਿਯੋ। ਦੁਹੂਅਨ ਚਾਰਿ ਟੂਕ ਕਰਿ ਡਾਰਿਯੋ।
ਮੈ ਇਹ ਜੜ ਸੋ ਭੇਦ ਬਤਾਯੋ। ਇਹ ਮੋਹੁ ਝੂਠੀ ਠਹਰਾਯੋ। ੩।

ਸਵਤਿ ਸਹਿਤ ਰਾਜਾ ਕੋ ਘਾਈ। ਪੌਛਿ ਖੜਗ ਬਹੁਰੇ ਘਰ ਆਈ।
ਸੋਇ ਰਹੀ ਮਨ ਮੈ ਸੁਖ ਪਾਯੋ। ਭਏ ਪ੍ਰਾਤ ਯੋ ਕੂਕਿ ਸੁਨਾਯੋ। ੪।

ਰੋਇ ਪ੍ਰਾਤ ਭੇ ਬਚਨ ਉਚਾਰੇ। ਬੈਠੇ ਕਹਾ ਰਾਵ ਜੂ ਮਾਰੇ।
ਹਮਰੇ ਸੁਖ ਸਭ ਹੀ ਬਿਧਿ ਖੋਏ। ਯੋ ਸੁਨਿ ਬੈਨ ਸਕਲ ਭ੍ਰਿਤ ਰੋਏ। ੫।

ਮ੍ਰਿਤਕ ਰਾਵ ਤ੍ਰਿਯ ਸਹਿਤ ਨਿਹਾਰਿਯੋ। ਤਬ ਰਾਨੀ ਇਹ ਭਾਤਿ ਉਚਾਰਿਯੋ।
ਮੇ ਕਹ ਸਾਥ ਰਾਵ ਕੇ ਜਾਰਹੁ। ਮੇਰੇ ਛਤ੍ਰ ਪੁਤ੍ਰ ਸਿਰ ਢਾਰਹੁ। ੬।

ਤਬ ਤਾ ਪੈ ਮੰਤ੍ਰੀ ਸਭ ਆਏ। ਰੋਇ ਰੋਇ ਯੋ ਬਚਨ ਸੁਨਾਏ।
ਛਤ੍ਰ ਪੁਤ੍ਰ ਕੇ ਸਿਰ ਪਰ ਢਾਰੇ। ਆਜ ਉਚਿਤ ਨਹਿ ਜਰਨ ਤਿਹਾਰੇ। ੭।

ਦੋਹਰਾ

ਨ੍ਰਿਪਤਿ ਮਰਿਯੋ ਸਿਸੁ ਸੁਤ ਰਹਿਯੋ ਤੈ ਜਰਿ ਹੈ ਦੁਖ ਪਾਇ।
ਜਿਨਿ ਐਸੇ ਹਠ ਕੀਜਿਯੈ ਰਾਜ ਬੰਸ ਤੇ ਜਾਇ। ੮।

ਚੌਪਈ

ਸਭਨ ਸੁਨਤ ਇਹ ਭਾਤਿ ਉਚਾਰੀ। ਜਰਨ ਨਿਮਿਤਿ ਉਠਿ ਤਬੈ ਸਿਧਾਰੀ।
ਤਬ ਮੰਤ੍ਰਿਨ ਰਾਨੀ ਗਹਿ ਲਈ। ਰਾਜ ਸਮਗ੍ਰੀ ਤਿਹ ਸੁਤ ਦਈ। ੯।

ਦੋਹਰਾ

ਚਰਿਤ ਚੰਚਲਾ ਐਸ ਕਰਿ ਤ੍ਰਿਯ ਜੁਤ ਨ੍ਰਿਪਤਿ ਸੰਘਾਰਿ।
ਮੰਤ੍ਰਿਨ ਕੀ ਰਾਖੀ ਰਹੀ ਛਤ੍ਰ ਪੁਤ੍ਰ ਸਿਰ ਢਾਰ। ੧੦। ੧।

ਇਤਿ ਸ੍ਰੀ ਚਰਿਤ੍ਰ ਪਦ੍ਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਿਆਸੀਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੮੨। ੩੫੧੦। ਅਫਸ੍ਰੀ।

ਦੋਹਰਾ

ਉਸ ਦੀ ਸੌਂਕਣ ਅਪਾਰ ਸੁੰਦਰਤਾ ਵਾਲੀ ਸੀ। ਇੰਦਰ ਵਰਗੇ ਸਦਾ ਉਸ ਭਾਨ ਕੁਮਾਰੀ ਦੇ ਮੂੰਹ ਦੀ ਛਬੀ ਦੇਖਦੇ ਸਨ।੧।

ਅਤਿਲ

ਭਾਨ ਕਲਾ ਨੇ ਇਸ ਤਰ੍ਹਾਂ ਬਹੁਤ ਸਾਲ ਬਿਤਾ ਦਿੱਤੇ। (ਇਕ ਦਿਨ) ਨਿਸਿਸ ਪ੍ਰਭਾ ਦੀ ਗੱਲ ਉਸ ਦੇ ਮਨ ਵਿਚ ਆ ਗਈ। ਉਸ ਨੇ ਰਾਜੇ ਨੂੰ ਉਸ ਨਾਲ ਸੁਤਾ ਹੋਇਆ ਵੇਖਿਆ ਅਤੇ ਦੋਹਾਂ ਨੂੰ ਮਾਰ ਕੇ ਆਪਣੇ ਘਰ ਵਿਚ ਆ ਗਈ।੨।

ਚੌਪਈ

ਉਸ ਨੇ ਬਹੁਤ ਕ੍ਰੋਧ ਕਰ ਕੇ ਖੜਗ ਦਾ ਵਾਰ ਕੀਤਾ ਅਤੇ ਦੋਹਾਂ ਦੇ ਚਾਰ ਟੋਟੇ ਕਰ ਦਿੱਤੇ। (ਮਨ ਵਿਚ ਕਹਿਣ ਲਗੀ) ਮੈਂ ਤਾਂ ਇਸ ਮੂਰਖ ਨੂੰ ਭੇਦ ਦਸਿਆ ਸੀ, ਪਰ ਇਸ ਨੇ ਮੈਨੂੰ ਹੀ ਝੂਠੀ ਬਣਾ ਦਿੱਤਾ।੩।

(ਉਸ ਨੇ) ਸੌਂਕਣ ਸਮੇਤ ਰਾਜੇ ਨੂੰ ਮਾਰ ਦਿੱਤਾ ਅਤੇ ਤਲਵਾਰ ਪੁੰਝ ਕੇ ਘਰ ਪਰਤ ਆਈ। ਮਨ ਵਿਚ ਸੁਖ ਪ੍ਰਾਪਤ ਕਰ ਕੇ ਸੌਂ ਗਈ ਅਤੇ ਸਵੇਰ ਹੁੰਦਿਆਂ ਹੀ ਇਸ ਤਰ੍ਹਾਂ ਕੂਕ ਕੇ ਸੁਣਾਉਣ ਲਗੀ।੪।

ਸਵੇਰ ਹੋਣ ਤੇ ਰੋ ਕੇ ਕਹਿਣ ਲਗੀ-- ਤੁਸੀਂ ਲੋਕ ਬੈਠੇ ਕੀ ਕਰਦੇ ਹੋ, ਰਾਜਾ ਜੀ ਮਾਰੇ ਗਏ ਹਨ। ਵਿਧਾਤਾ ਨੇ ਸਾਡੇ ਸਾਰੇ ਸੁਖ ਖੋਹ ਲਏ ਹਨ। ਇਹ ਬੋਲ ਸੁਣ ਕੇ ਸਾਰੇ ਨੌਕਰ ਚਾਕਰ ਰੋਣ ਲਗੇ।੫।

ਮਰੇ ਹੋਏ ਰਾਜੇ ਨੂੰ ਇਸਤਰੀ ਸਹਿਤ ਵੇਖਿਆ। ਤਦ ਰਾਣੀ ਨੇ ਇਸ ਤਰ੍ਹਾਂ ਕਿਹਾ-- ਮੈਨੂੰ ਰਾਜੇ ਦੇ ਨਾਲ ਹੀ ਸਾੜ ਦਿਓ ਅਤੇ ਮੇਰੇ ਪੁੱਤਰ ਦੇ ਸਿਰ ਉਤੇ ਛਤ੍ਰ ਸਜਾ ਦਿਓ।੬।

ਤਦ ਉਸ ਕੋਲ ਸਾਰੇ ਮੰਤ੍ਰੀ ਆ ਗਏ ਅਤੇ ਰੋ ਰੋ ਕੇ ਇਸ ਤਰ੍ਹਾਂ ਕਹਿਣ ਲਗੇ ਕਿ ਛਤ੍ਰ ਤਾਂ ਪੁੱਤਰ ਦੇ ਸਿਰ ਉਤੇ ਝੁਲਾ ਦਿਓ, ਪਰ ਅਜ ਤੁਹਾਡਾ ਸੜਨਾ ਉਚਿਤ ਨਹੀਂ ਹੈ।੭।

ਦੋਹਰਾ

ਰਾਜਾ ਮਰ ਗਿਆ ਹੈ, ਪੁੱਤਰ ਅਜੇ ਬਾਲਕ ਹੈ ਅਤੇ ਤੂੰ (ਰਾਜੇ ਦੇ ਮਰਨ ਦੇ) ਦੁਖ ਕਰ ਕੇ ਸੜਨਾ ਚਾਹੁੰਦੀ ਹੈਂ। ਅਜਿਹਾ ਹਠ ਨ ਕਰੋ, ਨਹੀਂ ਤਾਂ ਰਾਜ ਬੰਸ ਤੋਂ ਚਲਿਆ ਜਾਏਗਾ।੮।

ਚੌਪਈ

ਇਸ ਤਰ੍ਹਾਂ ਸਭ ਨੂੰ ਕਹਿੰਦਿਆਂ ਸੁਣ ਕੇ ਰਾਣੀ ਸੜਨ ਲਈ ਤਦ ਤੁਰ ਪਈ। ਤਦ ਮੰਤ੍ਰੀਆਂ ਨੇ ਰਾਣੀ ਨੂੰ ਪਕੜ ਲਿਆ ਅਤੇ ਰਾਜ ਦੀ ਸਾਮਗ੍ਰੀ ਉਸ ਦੇ ਪੁੱਤਰ ਨੂੰ ਦੇ ਦਿੱਤੀ।੯।

ਦੋਹਰਾ

ਉਸ ਇਸਤਰੀ ਨੇ ਅਜਿਹਾ ਚਰਿਤ੍ਰ ਕੀਤਾ ਅਤੇ ਇਸਤਰੀ ਸਹਿਤ ਰਾਜੇ ਨੂੰ ਮਾਰ ਦਿੱਤਾ। ਮੰਤ੍ਰੀਆਂ ਦੇ ਰਖਣ ਤੇ (ਸੜਨੇ) ਰਹਿ ਗਈ ਅਤੇ ਰਾਜ-ਛਤ੍ਰ ਪੁੱਤਰ ਦੇ ਸਿਰ ਉਤੇ ਰਖ ਦਿੱਤਾ।੧੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੨। ੩੫੧੦। ਚਲਦਾ।

ਦੋਹਰਾ

ਸਹਿਰ ਬਟਾਲਾ ਮੋ ਬਸੈ ਮੈਗਲ ਖਾਨ ਪਠਾਨ।
ਮਦ ਪੀਵਤ ਨਿਸੁ ਦਿਨ ਰਹੈ ਸਦਾ ਰਹਤ ਅਗ੍ਯਾਨ। ੧।

ਚੌਪਈ

ਤਬ ਹੀ ਦਿਵਸ ਤੀਜ ਕੋ ਆਯੋ। ਸਭ ਅਬਲਨਿ ਆਨੰਦੁ ਬਢਾਯੋ।
ਝੂਲਤਿ ਗੀਤਿ ਮਧੁਰ ਧੁਨਿ ਗਾਵਹਿ। ਸੁਨਤ ਨਾਦ ਕੋਕਿਲਾ ਲਜਾਵਹਿ। ੨।

ਉਘ ਘਨਘੋਰ ਘਟਾ ਘੁਹਰਾਵੈ। ਇਤਿ ਮਿਲਿ ਗੀਤ ਚੰਚਲਾ ਗਾਵੈ।
ਉਤ ਤੇ ਦਿਪਤ ਦਾਮਿਨੀ ਦਮਕੈ। ਇਤ ਇਨ ਦਸਨ ਕਾਮਨਿਨ ਝਮਕੈ। ੩।

ਰਿਤੁ ਰਾਜ ਪ੍ਰਭਾ ਇਕ ਰਾਜ ਦੁਲਾਰਨਿ। ਜਾਹਿ ਪ੍ਰਭਾ ਸਮ ਰਾਜ ਕੁਮਾਰਿ ਨ।
ਅਪ੍ਰਮਾਨ ਤਾ ਕੀ ਛਬਿ ਸੋਹੈ। ਖਗ ਮ੍ਰਿਗ ਰਾਜ ਭੁਜੰਗਨ ਮੋਹੈ। ੪।

ਸੋ ਝੂਲਤ ਤਿਨ ਖਾਨ ਨਿਹਾਰੀ। ਗਿਰਿਯੋ ਭੂਮਿ ਜਨੁ ਲਗੀ ਕਟਾਰੀ।
ਕੁਟਨੀ ਏਕ ਬੁਲਾਇ ਮੰਗਾਈ। ਸਕਲ ਬ੍ਰਿਥਾ ਤਿਹ ਭਾਖ ਸੁਨਾਈ। ੫।

ਕਥਿਤੁ

ਆਈ ਹੁਤੀ ਬਨਿ ਏਕ ਬਾਲਾ ਰਾਗ ਮਾਲਾ ਸਮ
ਮੇਰੇ ਗ੍ਰਿਹ ਮਾਝ ਦੀਪਮਾਲਾ ਜਨੁ ਵੈ ਗਈ।
ਬਿਛੁਆ ਕੀ ਬਿਝਕ ਸੋ ਬਿਛੁ ਸੋ ਡਸਾਇ ਮਾਨੋ
ਚੇਟਕ ਚਲਾਇ ਨਿਜੁ ਚੇਰੇ ਮੋਹਿ ਕੈ ਗਈ।
ਦਸਨ ਕੀ ਦਿਪਤ ਦਿਵਾਨੇ ਦੇਵ ਦਾਨੋ ਕੀਨੇ
ਨੈਨਨ ਕੀ ਕੋਰ ਸੋ ਮਰੋਰਿ ਮਨੁ ਲੈ ਗਈ।
ਕੰਚਨ ਸੇ ਗਾਤ ਰਵਿ ਬੋਰਿਕ ਚਿਲਚਿਲਾਤ
ਦਾਮਨੀ ਸੀ ਕਾਮਨੀ ਦਿਖਾਈ ਆਨਿ ਦੈ ਗਈ। ੬।

ਚੌਪਈ

ਜੋ ਮੁਹਿ ਤਿਹ ਤੂ ਆਨਿ ਮਿਲਾਵੈ। ਅਪੁਨੇ ਮੁਖ ਮਾਗੇ ਸੋ ਪਾਵੈ।
ਰੁਤਿਸ ਪ੍ਰਭਾ ਤਨਿ ਕੈ ਰਤਿ ਕਰੋ। ਨਾਤਰ ਮਾਰਿ ਕਟਾਰੀ ਮਰੋ। ੭।

ਦੋਹਰਾ

ਰੁਤਿਸ ਪ੍ਰਭਾ ਕੀ ਅਤਿ ਪ੍ਰਭਾ ਜਬ ਤੇ ਲਖੀ ਬਨਾਇ।
ਚੁਭਿ ਚਿਤ ਕੇ ਭੀਤਰ ਰਹੀ ਮੁਖ ਤੇ ਕਹੀ ਨ ਜਾਇ। ੮।
ਮੋ ਤੋ ਛਬਿ ਨ ਕਹੀ ਪਰੈ ਸ੍ਰੀ ਰਿਤੁ ਰਾਜ ਕੁਮਾਰਿ।
ਜੀਭਿ ਮਧੁਰ ਹੈ ਜਾਤ ਹੈ ਬਰਨਤ ਪ੍ਰਭਾ ਅਪਾਰ। ੯।

ਦੌਹਰਾ

ਬਟਾਲਾ ਸ਼ਹਿਰ ਵਿਚ ਮੈਗਲ ਖਾਨ ਨਾਂ ਦਾ ਪਠਾਣ ਰਹਿੰਦਾ ਸੀ। ਉਹ ਰਾਤ ਦਿਨ ਸ਼ਰਾਬ ਪੀਂਦੇ ਰਹਿਣ ਕਰ ਕੇ ਬੇਸ਼ੁਰਤ ਰਹਿੰਦਾ ਸੀ।੧।

ਚੌਪਈ

ਤਦੋਂ ਹੀ ਤੀਜ ਦੇ ਦਿਨ ਆ ਗਏ ਅਤੇ ਸਭ ਇਸਤਰੀਆਂ ਪ੍ਰਸੰਨ ਹੋ ਗਈਆਂ। ਉਹ ਪੀਂਘਾਂ ਝੂਟਦੀਆਂ ਅਤੇ ਮਧੁਰ ਧੁਨ ਨਾਲ ਗੀਤ ਗਾਉਂਦੀਆਂ। (ਉਨ੍ਹਾਂ ਦੀ) ਆਵਾਜ਼ ਨੂੰ ਸੁਣ ਕੇ ਕੋਇਲ ਵੀ ਸ਼ਰਮਿੰਦੀ ਹੁੰਦੀ ਸੀ।੨।

ਉਧਰ ਕਾਲੀ ਘਟਾ ਗਰਜਨਾ ਕਰਨ ਲਗੀ, ਇਧਰ ਇਸਤਰੀਆਂ ਮਿਲ ਕੇ ਗੀਤ ਗਾਣ ਲਗੀਆਂ। ਉਧਰ ਬਿਜਲੀ ਦੀ ਜੋਤਿ ਲਿਸ਼ਕਦੀ ਸੀ, ਇਧਰ ਇਸਤਰੀਆਂ ਦੇ ਮੋਤੀਆਂ ਵਰਗੇ ਦੰਦ ਚਮਕਦੇ ਸਨ।੩।

(ਉਥੇ) ਰਿਤੁ ਰਾਜ ਪ੍ਰਭਾ ਨਾਂ ਦੀ ਇਕ ਰਾਜ ਦੁਲਾਰੀ ਸੀ, ਜਿਸ ਵਰਗੀ ਕਿਸੇ ਰਾਜ ਕੁਮਾਰੀ ਦੀ ਪ੍ਰਭਾ ਨਹੀਂ ਸੀ। ਉਸ ਦੀ ਅਤਿ ਅਧਿਕ ਸੁੰਦਰਤਾ ਸ਼ੋਭਦੀ ਸੀ (ਜਿਸ ਨੂੰ ਵੇਖ ਕੇ) ਪੰਛੀ, ਹਿਰਨ ਅਤੇ ਨਾਗ-ਰਾਜ ਮੋਹਿਤ ਹੁੰਦੇ ਸਨ।੪।

ਉਸ ਨੂੰ ਪੀਂਘ ਝੂਟਦਿਆਂ ਖਾਨ ਨੇ ਵੇਖਿਆ ਅਤੇ ਧਰਤੀ ਉਤੇ ਡਿਗ ਪਿਆ ਮਾਨੋ ਕਟਾਰ ਲਗ ਗਈ ਹੋਵੇ। ਉਸ ਨੇ ਇਕ ਫਫੇਕੁਟਣੀ ਨੂੰ ਬੁਲਵਾਇਆ ਅਤੇ ਉਸ ਨੂੰ ਸਾਰੀ ਗੱਲ ਦਸ ਦਿੱਤੀ।੫।

ਕਬਿੱਤ

ਬਨ ਵਿਚ ਰਾਗ-ਮਾਲਾ ਵਰਗੀ ਇਕ ਇਸਤਰੀ ਆਈ ਹੋਈ ਹੈ, ਮਾਨੋ ਮੇਰੇ (ਮਨ ਰੂਪ) ਘਰ ਵਿਚ ਦੀਵਿਆਂ ਦੀ ਪੰਗਤੀ ਜਗਾ ਗਈ ਹੋਵੇ। ਉਸ ਦੇ ਪਾਏ ਹੋਏ ਬਿਛੂਆ ਦੀ ਬਿੜਕ ਮਾਨੋ ਬਿਛੂਆਂ ਵਾਂਗ ਡੰਗ ਗਈ ਹੋਵੇ। (ਉਹ) ਜਾਦੂ ਚਲਾ ਕੇ ਮੈਨੂੰ ਆਪਣਾ ਮਰੀਦ ਬਣਾ ਗਈ ਹੈ। (ਉਸ ਦੇ) ਦੰਦਾਂ ਦੀ ਲਿਸ਼ਕ ਨੇ ਦੇਵਤਿਆਂ ਅਤੇ ਦੈਂਤਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਅਤੇ (ਉਸ ਦੀਆਂ) ਅੱਖਾਂ ਦੀਆਂ ਕੋਰਾਂ ਮੇਰਾ ਮਨ ਮਰੋੜ ਕੇ ਲੈ ਗਈਆਂ ਹਨ। ਉਸ ਦੇ ਸੋਨੇ ਵਰਗੇ ਸ਼ਰੀਰ ਸਾਹਮਣੇ ਸੂਰਜ ਥੋੜਾ ਜਿੰਨਾ ਹੀ ਚਮਕਦਾ ਸੀ। (ਸਚਮੁਚ) ਬਿਜਲੀ ਵਰਗੀ ਇਸਤਰੀ ਮੈਨੂੰ ਵਿਖਾਲੀ ਦੇ ਗਈ ਹੈ।੬।

ਚੌਪਈ

ਜੇ ਉਸ ਨੂੰ ਤੂੰ ਮੈਨੂੰ ਆਣ ਕੇ ਮਿਲਾ ਦੇਵੇਂ ਤਾਂ ਆਪਣੇ ਮੂੰਹ ਤੋਂ ਮੰਗਿਆ ਇਨਾਮ ਹਾਸਲ ਕਰੇਂਗੀ। ਰੁਤਿਸ ਪ੍ਰਭਾ ਨਾਲ (ਮੈਂ) ਕਾਮ-ਕ੍ਰੀੜਾ ਕਰਾਂਗਾ, ਨਹੀਂ ਤਾਂ ਕਟਾਰ ਮਾਰ ਕੇ ਮਰ ਜਾਵਾਂਗਾ।੭।

ਦੌਹਰਾ

ਜਦ ਦਾ ਰੁਤਿਸ ਪ੍ਰਭਾ ਦੀ ਅਤਿ ਸੁੰਦਰਤਾ ਨੂੰ ਵੇਖਿਆ ਹੈ, ਉਹ ਮੇਰੇ ਚਿਤ ਵਿਚ ਚੁਭ ਗਈ ਹੈ, ਮੁਖ ਤੋਂ ਕੁਝ ਕਿਹਾ ਨਹੀਂ ਜਾ ਸਕਦਾ।੮। ਮੇਰੇ ਪਾਸੋਂ ਰਿਤੁ ਰਾਜ ਕੁਮਾਰੀ ਦੀ ਸੁੰਦਰਤਾ ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਉਸ ਦੀ ਅਪਾਰ ਸੁੰਦਰਤਾ ਦਾ ਵਰਣਨ ਕਰਦਿਆਂ ਜੀਭ ਵੀ ਮਿਠੀ ਹੋ ਜਾਂਦੀ ਹੈ।੯।

ਕਬਿਤੁ

ਆਂਖਿ ਰਸ ਗਿਰਿਯੋ ਤਾ ਤੇ ਆਂਬ ਪ੍ਰਗਟਤ ਭਏ
ਜਿਹਵਾ ਰਸ ਹੂ ਤੇ ਜਰਦਾਲੂ ਲਹਿਯਤੁ ਹੈ।
ਮੁਖ ਰਸ ਹੂ ਕੋ ਮਧੁ ਪਾਨ ਕੈ ਬਖਾਨਿਯਤ ਜਾ ਕੇ
ਨੈਕ ਚਾਖੈ ਸਦਾ ਜੀਯਤ ਰਹਿਯਤੁ ਹੈ।
ਨਾਕ ਕੋ ਨਿਰਖਿ ਨਿਸਿਰਾਟ ਨਿਸਿ ਰਾਜਾ ਭਯੋ
ਜਾ ਕੀ ਸਭ ਜਗਤ ਕੋ ਜੋਨ ਚਹਿਯਤੁ ਹੈ।
ਦਾਂਤਨ ਤੇ ਭਯੋ ਦਾਖ ਦਾਰਿਮ ਬਖਾਨਿਯਤ
ਅਧਰ ਤੇ ਭਯੋ ਤਾਹਿ ਊਖ ਕਹਿਯਤੁ ਹੈ। ੧੦।

ਚੌਪਈ

ਕਟਨੀ ਬਚਨ ਸੁਨਤ ਏ ਧਾਈ। ਤਾਹਿ ਬੁਲਾਵਨ ਕੇ ਮਿਸੁ ਲਯਾਈ।
ਤਬ ਤਿਹ ਆਨ ਖਾਨ ਗਹਿ ਲੀਨੇ। ਚਕਿਚਿਤ ਚਰਿਤ ਚੰਚਲਾ ਕੀਨੇ। ੧੧।
ਤੁਮਰੇ ਇਹੀ ਨਿਮਿਤ ਮੈ ਆਈ। ਅਬ ਫੂਲਨ ਮੁਹਿ ਦਈ ਦਿਖਾਈ।
ਅਬ ਮੁਹਿ ਜਾਨ ਧਾਮ ਕੋ ਦੀਜੈ। ਪਰਸੋ ਬੋਲਿ ਕਲੋਲ ਕਰੀਜੈ। ੧੨।
ਅਤਿ ਮਦ ਪਾਨ ਖਾਨ ਤੁਮ ਕੀਜਹੁ। ਲਪਟਿ ਲਪਟਿ ਮੇ ਕਹੁ ਸੁਖ ਦੀਜਹੁ।
ਪਰਸੋ ਅਰਧ ਰਾਤ੍ਰਿ ਮੈ ਐਹੋ। ਤੁਮਰੀ ਦੁਹਿਤਾ ਕੇ ਢਿਗ ਸੈਹੋ। ੧੩।
ਯੋ ਕਰਿ ਬੋਲ ਖਾਨ ਤਜਿ ਦੀਨੀ। ਪਰਸੋ ਕੀ ਚਿੰਤਾ ਚਿਤ ਕੀਨੀ।
ਤਬ ਚਿਤੁ ਰਾਜ ਪ੍ਰਭਾ ਚਲਿ ਆਈ। ਵਾ ਦੁਹਿਤਾ ਢਿਗ ਸੇਜ ਬਿਛਾਈ। ੧੪।
ਸੋਏ ਲੋਗ ਧਾਮ ਉਠਿ ਗਈ। ਸਿਮਰਤ ਖਾਨ ਘਰੀ ਸੋ ਭਈ।
ਨਿਸੁ ਸਿਗਰੀ ਤਿਹ ਕਹ ਜਗਵਾਯੋ। ਖੋਜਤ ਤਾਹਿ ਸੁਤਾ ਢਿਗ ਆਯੋ। ੧੫।
ਰੁਤਿਸ ਪ੍ਰਭਾ ਦੁਹਿਤਾ ਲਖਿ ਧਰੀ। ਦ੍ਰਿੜ ਗਹਿ ਜਾਘ ਦੋਊ ਰਤਿ ਕਰੀ।
ਹਾਇ ਹਾਇ ਕਰਿ ਰਹੀ ਪਠਾਨੀ। ਮਦ ਪੀਏ ਜੜ ਕਛੂ ਨ ਜਾਨੀ। ੧੬।

ਦੋਹਰਾ

ਲਪਟਿ ਲਪਟਿ ਤਾ ਸੋ ਰਮਿਯੋ ਰੁਤਿਸ ਪ੍ਰਭਾ ਤਿਹ ਜਾਨਿ।
ਮਦ ਉਤਰੇ ਤਿਹ ਤਜਿ ਦਿਯੋ ਅਪਨੀ ਸੁਤਾ ਪਛਾਨਿ। ੧੭।
ਧੰਨ੍ਯ ਛਤ੍ਰਿ ਜਾ ਕੋ ਧਰਮ ਸ੍ਰੀ ਚਿਤੁ ਰਾਜਿ ਕੁਮਾਰਿ।
ਸੰਗ ਸੁਤਾ ਕੇ ਕੈ ਮੁਝੈ ਗੀ ਪਤਿਬ੍ਰਤਾ ਉਬਾਰਿ। ੧੮।
ਏਕ ਮਦੀ ਦੂਜੈ ਤਰੁਨਿ ਤੀਜੇ ਅਤਿ ਧਨ ਧਾਮ।
ਪਾਪ ਕਰੇ ਬਿਨ ਕ੍ਰਯੋ ਬਚੈ ਬਚੈ ਬਚਾਵੈ ਰਾਮ। ੧੯। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤਿਰਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮੩। ੩੫੨੯। ਅਫਜ਼ੁੰ।

ਕਥਿੱਤ

(ਉਸ ਦੀਆਂ) ਅੱਖਾਂ ਦਾ ਰਸ ਡਿਗਿਆ ਤਾਂ ਅੰਬ ਪ੍ਰਗਟ ਹੋਇਆ, ਜੀਭ ਦੇ ਰਸ ਤੋਂ ਖੁਰਮਾਨੀਆਂ ('ਜਰਦਾਲੂ') ਬਣੀਆਂ ਹਨ। ਮੁਖ ਦੇ ਰਸ ਤੋਂ ਅੰਮ੍ਰਿਤ ਬਣਿਆ ਹੈ ਜਿਸ ਨੂੰ ਚਖਣ ਨਾਲ ਸਦਾ ਜੀਉਂਦੇ ਰਹੀਦਾ ਹੈ। ਨਕ ਨੂੰ ਵੇਖ ਕੇ ਚੰਦ੍ਰਮਾ ਰਾਤ ਦਾ ਰਾਜਾ ਬਣਿਆ ਹੈ, ਜਿਸ ਦੀ ਚਾਂਦਨੀ ('ਜੌਨ') ਸਾਰੇ ਸੰਸਾਰ ਨੂੰ ਚਾਹੀਦੀ ਹੈ। ਦੰਦਾਂ ਤੋਂ ਅੰਗੂਰ ਅਤੇ ਅਨਾਰ ਬਣੇ ਕਹੇ ਜਾਂਦੇ ਹਨ ਅਤੇ ਬੁਲ੍ਹਾਂ ਤੋਂ ਗੰਨਾ ਬਣਿਆ ਕਿਹਾ ਜਾਂਦਾ ਹੈ। ੧੦।

ਚੌਪਈ

ਫਫੇਕੁਟਣੀ ਇਹ ਬਚਨ ਸੁਣ ਕੇ ਚਲ ਪਈ ਅਤੇ ਉਸ ਨੂੰ (ਪੀਂਘ) ਝੂਟਣ ਦੇ ਬਹਾਨੇ ਨਾਲ ਲੈ ਆਈ। ਤਦ ਉਸ ਨੂੰ ਖਾਨ ਨੇ ਆ ਕੇ ਪਕੜ ਲਿਆ। (ਤਦ) ਇਸਤਰੀ ਨੇ ਹੈਰਾਨ ਕਰ ਦੇਣ ਵਾਲਾ ਚਰਿਤ੍ਰ ਕੀਤਾ। ੧੧।

ਮੈਂ ਤਾਂ ਤੇਰੇ ਲਈ ਹੀ ਆਈ ਹਾਂ। ਪਰ ਹੁਣ ਮੈਨੂੰ ਮਾਹਵਾਰੀ ('ਫੂਲਨ') ਸ਼ੁਰੂ ਹੋ ਗਈ ਹੈ। ਹੁਣ ਮੈਨੂੰ ਘਰ ਜਾਣ ਦਿਓ। ਪਰਸੋਂ ਬੁਲਾ ਕੇ ਕਲੋਲ ਕਰਨਾ। ੧੨।

(ਉਸ ਦਿਨ) ਹੇ ਖਾਨ! ਤੁਸੀਂ ਬਹੁਤ ਸ਼ਰਾਬ ਪੀਣੀ ਅਤੇ ਲਿਪਟ ਲਿਪਟ ਕੇ ਮੈਨੂੰ ਸੁਖ ਦੇਣਾ। ਪਰਸੋਂ ਮੈਂ ਅੱਧੀ ਰਾਤ ਨੂੰ ਆਵਾਂਗੀ ਅਤੇ ਤੁਹਾਡੀ ਪੁੱਤਰੀ ਦੇ ਨਾਲ ਸਵਾਂਗੀ। ੧੩।

ਇਸਤਰੀ ਨੇ ਜਦੋਂ ਇਸ ਤਰ੍ਹਾਂ ਗੱਲ ਕੀਤੀ, ਤਾਂ ਖਾਨ ਨੇ ਛੱਡ ਦਿੱਤਾ ਅਤੇ ਮਨ ਵਿਚ ਪਰਸੋਂ ਬਾਰੇ ਸੋਚਣ ਲਗਾ। ਤਦ ਰਿਤੁ ਰਾਜ ਪ੍ਰਭਾ ਚਲ ਕੇ ਆ ਗਈ ਅਤੇ ਉਸ ਦੀ ਪੁੱਤਰੀ ਦੇ ਨੇੜੇ ਸੋਜ ਵਿਛਾ ਲਈ। ੧੪।

ਜਦੋਂ ਲੋਕੀਂ ਸੌ ਗਏ (ਤਾਂ ਉਹ) ਉਠ ਕੇ ਘਰ ਆ ਗਈ ਅਤੇ (ਇਧਰ ਉਸ ਨੂੰ) ਯਾਦ ਕਰਦਿਆਂ ਖਾਨ ਦੀ ਇਕ ਘੜੀ ਬੀਤ ਗਈ। ਸਾਰੀ ਰਾਤ ਉਸ ਨੂੰ ਜਗਾਈ ਰਖਿਆ ਅਤੇ ਆਖਿਰ ਲਭਦਿਆਂ ਲਭਦਿਆਂ ਪੁੱਤਰੀ ਕੋਲ ਆਇਆ। ੧੫।

ਉਸ ਨੇ ਪੁੱਤਰੀ ਨੂੰ ਰੁਤਿਸ ਪ੍ਰਭਾ ਸਮਝ ਲਿਆ ਅਤੇ ਦੋਵੇਂ ਟੰਗਾਂ ਨੂੰ ਚੰਗੀ ਤਰ੍ਹਾਂ ਪਕੜ ਕੇ ਰਤੀ-ਕ੍ਰੀੜਾ ਕੀਤੀ। ਉਹ ਪਠਾਣੀ ਹਾਇ ਹਾਇ ਕਰਦੀ ਰਹੀ ਅਤੇ ਸ਼ਰਾਬ ਪੀਣ ਕਰ ਕੇ ਮੂਰਖ ਨੇ ਕੁਝ ਨ ਸਮਝਿਆ। ੧੬।

ਦੌਹਰਾ

ਉਸ ਨੂੰ ਰੁਤਿਸ ਪ੍ਰਭਾ ਸਮਝ ਕੇ ਉਸ ਨਾਲ ਲਿਪਟ ਲਿਪਟ ਕੇ ਰਮਣ ਕੀਤਾ ਅਤੇ ਸ਼ਰਾਬ ਦੇ ਨਸ਼ੇ ਦੇ ਉਤਰਨ ਤੇ ਉਸ ਨੂੰ ਆਪਣੀ ਪੁੱਤਰੀ ਵਜੋਂ ਪਛਾਣ ਕੇ ਤਿਆਗ ਦਿੱਤਾ। ੧੭। ਹੇ ਰਿਤੁ ਰਾਜ ਕੁਮਾਰੀ! ਤੇਰਾ ਛਤ੍ਰੀ ਧਰਮ ਧੰਨ ਹੈ ਜੋ ਮੈਨੂੰ ਪੁੱਤਰੀ ਨਾਲ ਸਵਾ ਕੇ ਆਪਣੇ ਪਤੀ-ਬੂਤਾ ਧਰਮ ਨੂੰ ਬਚਾ ਲਿਆ। ੧੮। ਇਕ ਸ਼ਰਾਬੀ, ਦੂਜਾ ਜਵਾਨ ਅਤੇ ਤੀਜਾ ਘਰ ਵਿਚ ਧਨ ਬਹੁਤ ਹੋਵੇ, ਉਹ ਪਾਪ ਕੀਤੇ ਬਿਨਾ ਕਿਵੇਂ ਬਚ ਸਕਦਾ ਹੈ, (ਤਦ ਹੀ) ਬਚ ਸਕਦਾ ਹੈ, ਜੇ ਰਾਮ ਬਚਾਏ। ੧੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸ਼ੁਭ ਹੈ। ੧੮੩। ੩੫੨੯। ਚਲਦਾ।

ਚੌਪਈ

ਪਾਂਡਵ ਕੇ ਪਾਚੋ ਸੁਤ ਸੂਰੇ। ਅਰਜੁਨ ਭੀਮ ਜੁਧਿਸਟਰ ਰੂਰੇ।
ਨਕੁਲ ਅਵਰ ਸਹਦੇਵ ਭਨਿਜੈ। ਜਾ ਸਮ ਉਪਜਿਯੋ ਕੌਨ ਕਹਿਜੈ। ੧।

ਬਾਰਹ ਬਰਖ ਬਨਬਾਸ ਬਿਤਾਯੋ। ਸੋਈ ਬਰਖ ਤ੍ਰੈਦਸੋ ਆਯੋ।
ਦੇਸ ਬਿਰਾਟ ਰਾਜ ਕੇ ਗਏ। ਸੋਊ ਬਰਖ ਬਿਤਾਵਤ ਭਏ। ੨।

ਦੋਹਰਾ

ਜਬੈ ਕ੍ਰੀਚਕਹਿ ਦ੍ਰੁਪਦਜਾ ਦੇਖੀ ਨੈਨ ਪਸਾਰਿ।
ਗਿਰਿਯੋ ਮੂਰਛਨਾ ਹੂੰ ਧਰਨਿ ਮਾਰਿ ਕਰਿਯੋ ਬਿਸੰਭਾਰ। ੩।

ਚੌਪਈ

ਪ੍ਰਗਟ ਭਗਨਿ ਤਨੁ ਭੇਦ ਜਤਾਯੋ। ਮਿਲਨ ਦ੍ਰੁਪਦਜਾ ਕੋ ਠਹਰਾਯੋ।
ਰਾਨੀ ਪਠੈ ਸਦੇਸਨ ਦਈ। ਕਰ ਤੇ ਪਕਰਿ ਕਰੀਚਕ ਲਈ। ੪।

ਦੋਹਰਾ

ਕਰਿ ਕੈ ਕਰਿ ਕੋ ਅਧਿਕ ਬਲੁ ਅੰਚਰ ਗਈ ਛੁਰਾਇ।
ਜਨੁ ਕਰਿ ਹੋਰੇ ਸ੍ਵਾਨ ਕੋ ਭਜਤ ਮ੍ਰਿਗੀ ਅਕੁਲਾਇ। ੫।

ਚੌਪਈ

ਤਬ ਅਤਿ ਕੋਪ ਕਰੀਚਕ ਕਯੋ। ਰਾਜਾ ਹੁਤੋ ਜਹਾ ਤਹ ਅਯੋ।
ਪਾਦ ਪ੍ਰਹਾਰ ਦ੍ਰੁਪਦ ਯਹਿ ਕਿਯੋ। ਪਾਂਚੋ ਨਿਰਖਿ ਪੰਡ ਜਨ ਲਿਯੋ। ੬।
ਅਤਿਹੀ ਕੋਪ ਭੀਮ ਤਬ ਭਰਿਯੋ। ਰਾਜੈ ਮਨੇ ਨੈਨ ਸੋ ਕਰਿਯੋ।
ਬੋਲ ਦ੍ਰੁਪਦਜਾ ਨਿਕਟ ਸਿਖਾਈ। ਸੋ ਕ੍ਰੀਚਕ ਸੋ ਕਹੋ ਬਨਾਈ। ੭।

ਦੋਹਰਾ

ਚਤੁਰਿ ਦ੍ਰੁਪਦਜਾ ਅਤਿ ਹੁਤੀ ਅਰੁ ਪਤਿ ਕਹਿਯੋ ਬਨਾਇ।
ਏਕ ਬਚਨ ਭਾਖਿਯੋ ਹੁਤੋ ਬੀਸਕ ਕਹੀ ਸੁਨਾਇ। ੮।

ਚੌਪਈ

ਦ੍ਰੁਪਦੀ ਯੋ ਕ੍ਰੀਚਕ ਸੋ ਕਹੀ। ਤੁਮ ਪੈ ਅਨਿਕ ਰੀਝਿ ਮੈ ਰਹੀ।
ਸੁੰਨਿਸਾਲ ਨਿਸਿ ਕੋ ਤੁਮ ਐਯਹੁ। ਕਾਮ ਭੋਗ ਮੁਹਿ ਸਾਥ ਕਮੈਯਹੁ। ੯।
ਸੁੰਨਿਸਾਲ ਭੀਮਹਿ ਬੈਠਾਯੋ। ਕ੍ਰੀਚਕ ਅਰਧ ਰਾਤ੍ਰਿ ਗੈ ਆਯੋ।
ਤਬ ਹੀ ਪਕਰਿ ਟਾਂਗ ਤੇ ਲਿਯੋ। ਟੂਕ ਅਨੇਕ ਤਾਹਿ ਕਰਿ ਦਿਯੋ। ੧੦।

ਪ੍ਰਾਤ ਸਮੈ ਕ੍ਰੀਚਕ ਰਿਸਿ ਭਰੇ। ਕੇਸ ਦ੍ਰੋਪਤੀ ਕੇ ਦ੍ਰਿੜ ਧਰੇ।
ਯਾਹਿ ਅਗਨਿ ਕੇ ਬੀਚ ਜਰੈਹੈ। ਭ੍ਰਾਤ ਗਯੋ ਤਹ ਤੋਹਿ ਪਠੈਹੈ। ੧੧।

ਚੌਪਈ

ਪੰਛੂ ਰਾਜੇ ਦੇ ਪੰਜੇ ਪੁੱਤਰ ਬਹੁਤ ਤਕੜੇ ਸੂਰਮੇ ਸਨ। ਉਹ ਸੁੰਦਰ ਅਰਜਨ, ਭੀਮ, ਯੁਧਿਸ਼ਠਰ, ਨਕੁਲ ਅਤੇ ਸਹਿਦੇਵ ਕਹੇ ਜਾਂਦੇ ਹਨ। ਉਨ੍ਹਾਂ ਵਰਗਾ ਹੋਰ ਕਿਹੜਾ ਪੈਦਾ ਹੋਇਆ ਹੈ।੧।

ਬਾਰ੍ਹਾਂ ਸਾਲ ਬਨਬਾਸ ਬਿਤਾਉਣ ਤੋਂ ਬਾਦ ਜਦ ਤੇਰ੍ਹਵਾਂ ਵਰ੍ਹਾ ਆਇਆ ਤਾਂ ਵਿਰਾਟ ਦੇ ਰਾਜੇ ਕੋਲ ਗਏ। ਉਥੇ ਹੀ (ਇਹ ਤੇਰ੍ਹਵਾਂ) ਸਾਲ ਬਤੀਤ ਕੀਤਾ।੨।

ਦੌਹਰਾ

ਜਦੋਂ ਕ੍ਰੀਚਕ ਨੇ ਦ੍ਰੋਪਤੀ ਨੂੰ ਅੱਖਾਂ ਖੋਲ੍ਹ ਕੇ ਵੇਖਿਆ ਤਾਂ ਮੂਰਛਿਤ ਹੋ ਕੇ ਧਰਤੀ ਉਤੇ ਡਿਗ ਪਿਆ, ਕਾਮ ਦੇਵ ('ਮਾਰ') ਨੇ ਉਸ ਨੂੰ ਬੇਸੁੱਧ ਕਰ ਦਿੱਤਾ।੩।

ਚੌਪਈ

ਉਸ (ਕ੍ਰੀਚਕ) ਨੇ ਆਪਣੀ ਭੈਣ ਨੂੰ ਭੇਦ ਦੀ ਗੱਲ ਦਸੀ ਅਤੇ ਦ੍ਰੋਪਤੀ ਨੂੰ ਮਿਲਣ ਦੀ ਗੱਲ ਪਕੀ ਕੀਤੀ। ਰਾਣੀ ਨੇ (ਦ੍ਰੋਪਤੀ) ਨੂੰ ਸੁਨੇਹਾ ਭੇਜ ਦਿੱਤਾ ਅਤੇ ਕ੍ਰੀਚਕ ਨੇ (ਉਸ ਨੂੰ) ਹੱਥ ਨਾਲ ਪਕੜ ਲਿਆ।੪।

ਦੌਹਰਾ

ਹੱਥ ਦਾ ਖੂਬ ਜ਼ੋਰ ਲਗਾ ਕੇ (ਦ੍ਰੋਪਤੀ) ਆਪਣਾ ਅੰਚਲ ਛੁੜਾ ਕੇ ਚਲੀ ਗਈ। ਮਾਨੋ ਕੁਤੇ ਨੂੰ ਵੇਖ ਕੇ ਹਿਰਨੀ ਵਿਆਕੁਲ ਹੋ ਕੇ ਭਜ ਜਾਂਦੀ ਹੋਵੇ।੫।

ਚੌਪਈ

ਤਦ ਕ੍ਰੀਚਕ ਨੇ ਬਹੁਤ ਕ੍ਰੋਧ ਕੀਤਾ ਅਤੇ ਉਥੇ ਆਇਆ ਜਿਥੇ ਰਾਜਾ ਬੈਠਾ ਸੀ। (ਤਦ) ਦ੍ਰੋਪਤੀ ਉਤੇ ਉਸ ਨੇ ਪੈਰਾਂ ਦਾ ਵਾਰ ਕੀਤਾ। ਉਸ ਨੂੰ ਪੰਜਾਂ ਪਾਂਡਵਾਂ ਨੇ ਵੇਖ ਲਿਆ।੬।

ਤਦ ਭੀਮ ਬਹੁਤ ਕ੍ਰੋਧ ਨਾਲ ਭਰ ਗਿਆ, ਪਰ ਰਾਜੇ (ਯੁਧਿਸ਼ਠਰ) ਨੇ ਅੱਖ ਦੇ ਇਸ਼ਾਰੇ ਨਾਲ ਰੋਕ ਦਿੱਤਾ। (ਉਸ ਨੇ) ਦ੍ਰੋਪਤੀ ਨੂੰ ਕੋਲ ਬੁਲਾ ਕੇ ਸਿਖਾ ਦਿੱਤਾ ਕਿ ਤੂੰ ਕ੍ਰੀਚਕ ਨੂੰ ਇਸ ਤਰ੍ਹਾਂ ਕਹਿ।੭।

ਦੌਹਰਾ

ਦ੍ਰੋਪਤੀ ਬਹੁਤ ਚਤੁਰ ਸੀ ਹੀ ਅਤੇ (ਫਿਰ) ਪਤੀ ਨੇ ਚੰਗੀ ਤਰ੍ਹਾਂ ਸਮਝਾ ਵੀ ਦਿੱਤਾ। (ਪਤੀ ਨੇ ਤਾਂ) ਇਕ ਗੱਲ ਕਹੀ ਸੀ, ਉਸ ਨੇ ਵੀਹ ਗੱਲਾਂ ਬਣਾ ਕੇ ਕਹਿ ਦਿੱਤੀਆਂ।੮।

ਚੌਪਈ

ਦ੍ਰੋਪਤੀ ਨੇ ਕ੍ਰੀਚਕ ਨੂੰ ਇਸ ਤਰ੍ਹਾਂ ਕਿਹਾ ਕਿ ਮੈਂ ਤੇਰੇ ਉਤੇ ਬਹੁਤ ਰੀਝ ਗਈ ਹਾਂ। ਤੂੰ ਰਾਤ ਨੂੰ 'ਸੁੰਨਿਸਾਲ' (ਸੁੰਨੀ ਥਾਂ ਜਾਂ ਰਸੋਈ) ਵਿਚ ਆ ਜਾਈਂ ਅਤੇ ਮੇਰੇ ਨਾਲ ਕਾਮ ਭੋਗ ਕਰੀਂ।੯।

ਸੁੰਨਿਸਾਲ ਵਿਚ ਉਸ ਨੇ ਭੀਮ ਨੂੰ ਬਿਠਾ ਦਿੱਤਾ। (ਉਥੇ) ਅੱਧੀ ਰਾਤ ਨੂੰ ਕ੍ਰੀਚਕ ਆ ਗਿਆ। ਤਦ ਹੀ (ਕ੍ਰੀਚਕ ਨੂੰ ਭੀਮ ਨੇ) ਟੰਗਾਂ ਤੋਂ ਪਕੜ ਲਿਆ ਅਤੇ ਉਨ੍ਹਾਂ ਦੇ ਕਈ ਟੋਟੇ ਕਰ ਦਿੱਤੇ।੧੦।

ਸਵੇਰ ਵੇਲੇ (ਸਾਰੇ) ਕ੍ਰੀਚਕ ਚੋਹ ਨਾਲ ਭਰ ਗਏ ਅਤੇ ਦ੍ਰੋਪਤੀ ਦੇ ਵਾਲਾਂ ਨੂੰ ਚੰਗੀ ਤਰ੍ਹਾਂ ਨਾਲ ਪਕੜ ਲਿਆ। (ਕਹਿਣ ਲਗੇ-) ਇਸ ਨੂੰ ਅਗਨੀ ਵਿਚ ਸਾੜਾਂਗੇ। ਜਿਥੇ (ਸਾਡਾ) ਭਰਾ ਗਿਆ ਹੈ, ਉਥੇ ਭੇਜ ਦਿਆਂਗੇ।੧੧।

ਗਹਿ ਕੇ ਕੇਸ ਤਾਹਿ ਲੈ ਚਲੇ। ਕ੍ਰੀਚਕ ਬੀਰ ਸੁਰਮਾ ਭਲੇ।
ਤਬ ਹੀ ਕੋਪ ਭੀਮ ਅਤਿ ਭਰਿਯੋ। ਗਹਿ ਕੈ ਤਾਰ ਬ੍ਰਿਛ ਕਰਿ ਧਰਿਯੋ। ੧੨।

ਜਾ ਕੋ ਕੋਪਿ ਬ੍ਰਿਛ ਕੀ ਮਾਰੈ। ਤਾ ਕੋ ਮੁੰਡ ਚੋਬਿ ਹੀ ਡਾਰੈ।
ਕਾਹੂੰ ਪਕਰਿ ਟਾਂਗ ਤੇ ਆਵੈ। ਕਿਸੁ ਕੇਸ ਤੇ ਐਚਿ ਬਿਗਾਵੈ। ੧੩।

ਕਨਿਯਾ ਬਿਥੈ ਕ੍ਰੀਚਕਨ ਧਾਰੈ। ਬਰਤ ਚਿਤਾ ਭੀਤਰ ਲੈ ਡਾਰੈ।
ਸਹਸ ਪਾਂਚ ਕ੍ਰੀਚਕ ਸੰਗ ਮਾਰਿਯੋ। ਨਿਜੁ ਨਾਰੀ ਕੋ ਪ੍ਰਾਨ ਉਬਾਰਿਯੋ। ੧੪। ੧।

*ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੌਰਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮੪। ੩੫੪੩। ਅਫਜ਼ੀ।*

ਦੋਹਰਾ

ਏਕ ਬਨਿਕ ਕੀ ਭਾਰਜਾ ਅਕਬਰ ਬਾਦ ਮੰਝਾਰ।
ਦੇਵ ਦੈਤ ਰੀਝੈ ਨਿਰਖਿ ਸ੍ਰੀ ਰਨ ਰੰਗ ਕੁਮਾਰਿ। ੧।

ਚੌਪਈ

ਸ੍ਰੀ ਅਕਬਰ ਆਖੇਟ ਸਿਧਾਯੋ। ਤਾ ਕੋ ਰੂਪ ਨਿਰਖਿ ਬਿਰਮਾਯੋ।
ਸਖੀ ਏਕ ਤਿਹ ਤੀਰ ਪਠਾਈ। ਤਾਹਿ ਆਨਿ ਮੁਹਿ ਦੇਹਿ ਮਿਲਾਈ। ੨।

ਤਬ ਚਲ ਸਖੀ ਭਵਨ ਤਿਹ ਗਈ। ਵਾ ਕੋ ਭੇਦ ਜਤਾਵਤ ਭਈ।
ਸੋ ਹਜਰਤਿ ਕੇ ਧਾਮ ਨ ਆਈ। ਹਜਰਤਿ ਜੂ ਗ੍ਰਿਹ ਲਏ ਬੁਲਾਈ। ੩।

ਹਜਰਤਿ ਜਬੈ ਭਵਨ ਤਿਹ ਆਯੋ। ਤਾ ਅਬਲਾ ਕੀ ਸੇਜ ਸੁਹਾਯੋ।
ਤਬ ਰਾਨੀ ਤਿਨ ਬਚਨ ਉਚਾਰੇ। ਸੁਨਹੁ ਸਾਹ ਪ੍ਰਾਨਨ ਤੇ ਪ੍ਰਯਾਰੇ। ੪।

ਕਹੋ ਤੇ ਅਬੈ ਡਾਰਿ ਲਘੁ ਆਊ। ਬਹੁਰਿ ਤਿਹਾਰੀ ਸੇਜ ਸੁਹਾਊ।
ਯੋ ਕਹਿ ਜਾਤ ਤਹਾ ਤੇ ਭਈ। ਗ੍ਰਿਹ ਕੀ ਐਚਿ ਕਿਵਰਿਯਾ ਦਈ। ੫।

ਪਤਿ ਕਹ ਜਾਇ ਸਕਲ ਸੁਧਿ ਦਈ। ਸੰਗ ਕਰਿ ਨਾਥੇ ਲ੍ਯਾਵਤ ਭਈ।
ਅਤਿ ਤਬ ਕੋਪ ਬਨਿਕ ਕੋ ਭਯੋ। ਛਿਤ੍ਰ ਉਤਾਰਿ ਹਾਥ ਮੈ ਲਯੋ। ੬।

ਹਜਰਤਿ ਕੋ ਪਨਹੀ ਸਿਰ ਝਾਰੈ। ਲਜਤ ਸਾਹ ਨਹਿ ਬਚਨ ਉਚਾਰੈ।
ਜੂਤਨਿ ਮਾਰਿ ਭੋਹਰੇ ਦਿਯੋ। ਵੈਸਹਿ ਦੈ ਦਰਵਾਜੇ ਲਿਯੋ। ੭।

ਦੋਹਰਾ

ਪ੍ਰਾਤ ਭਏ ਕੁਟਵਾਰ ਕੇ ਭਈ ਪੁਕਾਰੂ ਜਾਇ।
ਕਾਜੀ ਮੁਫਤੀ ਸੰਗ ਲੈ ਤਹਾ ਪਹੁੰਚੀ ਆਇ। ੮।
ਚੋਰ ਜਾਰ ਕੈ ਸਾਧ ਕਉ ਸਾਹੁ ਕਿਧੇ ਪਾਤਿਸਾਹ।
ਆਪਨ ਹੀ ਚਲਿ ਦੇਖਿਯੈ ਏ ਕਾਜਿਨ ਕੋ ਨਾਹ। ੯।

(ਉਸ ਦੇ) ਵਾਲ ਪਕੜ ਕੇ ਉਥੇ ਲੈ ਚਲੇ ਜਿਥੇ ਬਾਂਕੇ ਕ੍ਰੀਚਕ ਸੂਰਮੇ ਸਨ। ਤਦ ਹੀ ਭੀਮ ਕ੍ਰੋਧ ਨਾਲ ਭਰ ਗਿਆ। ਇਕ ਤਾੜ ਦਾ ਬ੍ਰਿਛ ਹੱਥ ਵਿਚ ਧਾਰਨ ਕਰ ਲਿਆ। ੧੨।

ਜਿਸ ਨੂੰ ਕ੍ਰੋਧਿਤ ਹੋ ਕੇ ਬ੍ਰਿਛ (ਦੀ ਸਟ) ਮਾਰਦਾ ਸੀ, ਉਸ ਦਾ ਸਿਰ ਚਿਥ ਦਿੰਦਾ ਸੀ। ਕਿਸੇ ਨੂੰ ਟੰਗੋਂ ਪਕੜ ਕੇ ਮਾਰਦਾ ਸੀ। ਕਿਸੇ ਨੂੰ ਕੇਸਾਂ ਤੋਂ ਪਕੜ ਕੇ ਵਗਾ ਮਾਰਦਾ ਸੀ। ੧੩।

ਕੱਛਾਂ ('ਕਨਿਆ') ਵਿਚ ਕ੍ਰੀਚਕਾਂ ਨੂੰ ਚੁਕ ਲਿਆ ਅਤੇ ਬਲਦੀ ਚਿਤਾ ਵਿਚ ਸੁਟ ਦਿੱਤੇ। (ਉਸ ਇਕ) ਕ੍ਰੀਚਕ ਨਾਲ ਪੰਜ ਹਜ਼ਾਰ ਹੋਰ ਕ੍ਰੀਚਕ ਮਾਰੇ। (ਇਸ ਤਰ੍ਹਾਂ) ਆਪਣੀ ਇਸਤਰੀ ਦੇ ਪ੍ਰਾਣ ਬਚਾਏ। ੧੪।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੪। ੩੫੪੩। ਚਲਦਾ।*

ਦੌਹਰਾ

ਇਕ ਬਾਨੀਏ ਦੀ ਇਸਤਰੀ ਅਕਬਰਾਬਾਦ ਵਿਚ (ਰਹਿੰਦੀ ਸੀ)। ਉਸ ਸ੍ਰੀ ਰਨ ਰੰਗ ਕੁਮਾਰੀ ਨੂੰ ਵੇਖ ਕੇ ਦੇਵਤੇ ਅਤੇ ਦੈਤ ਪ੍ਰਸੰਨ ਹੋ ਜਾਂਦੇ ਸਨ। ੧।

ਚੌਪਈ

ਇਕ ਦਿਨ ਅਕਬਰ ਸ਼ਿਕਾਰ ਖੇਡਣ ਚੜ੍ਹਿਆ। ਉਸ ਦਾ ਰੂਪ ਵੇਖ ਕੇ ਮੋਹਿਤ ਹੋ ਗਿਆ। ਇਕ ਦਾਸੀ ਨੂੰ ਉਸ ਕੋਲ ਭੇਜਿਆ ਕਿ ਉਸ ਨੂੰ ਲਿਆ ਕੇ ਮੈਨੂੰ ਮਿਲਾ ਦੇ। ੨।

ਤਦ ਸਖੀ ਚਲ ਕੇ ਉਸ ਦੇ ਘਰ ਗਈ ਅਤੇ ਉਸ ਨੂੰ ਸਾਰੀ ਗੱਲ (ਚੰਗੀ ਤਰ੍ਹਾਂ) ਦਸੀ। ਉਹ ਬਾਦਸ਼ਾਹ ਦੇ ਘਰ ਨ ਗਈ, ਸਗੋਂ ਬਾਦਸ਼ਾਹ ਨੂੰ (ਆਪਣੇ) ਘਰ ਬੁਲਾ ਲਿਆ। ੩।

ਜਦ ਬਾਦਸ਼ਾਹ ਉਸ ਦੇ ਘਰ ਆਇਆ। ਤਾਂ ਇਸਤਰੀ ਦੀ ਸੇਜ ਉਤੇ ਬੈਠਾ। ਤਦ ਰਾਣੀ (ਇਸਤਰੀ) ਨੇ ਉਸ ਨੂੰ ਕਿਹਾ-- ਹੇ ਪ੍ਰਾਣ ਪਿਆਰੇ ਬਾਦਸ਼ਾਹ! ਸੁਣੋ। ੪।

ਜੇ ਆਗਿਆ ਦਿਓ ਤਾਂ ਮੈਂ ਲਘੂ ਸ਼ੰਕਾ (ਪਿਸ਼ਾਬ) ਕਰ ਆਵਾਂ। ਫਿਰ ਤੁਹਾਡੀ ਸੇਜ ਨੂੰ ਸੁਹਾਵਣਾ ਬਣਾਵਾਂ। ਇਹ ਕਹਿ ਕੇ ਉਥੋਂ ਚਲੀ ਗਈ ਅਤੇ ਘਰ ਦੇ ਕਿਵਾੜ ਕਸ ਕੇ ਬੰਦ ਕਰ ਦਿੱਤੇ। ੫।

ਪਤੀ ਨੂੰ ਜਾ ਕੇ ਸਾਰੀ ਗੱਲ ਦਸੀ ਅਤੇ ਉਸ ਨੂੰ ਨਾਲ ਲੈ ਕੇ ਆ ਗਈ। ਤਦ ਬਾਨੀਏ ਨੇ ਬਹੁਤ ਕ੍ਰੋਧ ਕੀਤਾ ਅਤੇ ਜੁਤੀ ਉਤਾਰ ਕੇ ਹੱਥ ਵਿਚ ਪਕੜ ਲਈ। ੬।

ਬਾਦਸ਼ਾਹ ਦੇ ਸਿਰ ਵਿਚ ਜੁਤੀਆਂ ('ਪਨਹੀ') ਮਾਰਨ ਲਗ ਗਿਆ। ਸ਼ਰਮਿੰਦਾ ਹੋਇਆ ਬਾਦਸ਼ਾਹ ਬੋਲ ਨ ਸਕਿਆ। ਜੁਤੀਆਂ ਮਾਰ ਕੇ ਉਸ ਨੂੰ ਭੇਰੇ ਵਿਚ ਸੁਟ ਦਿੱਤਾ ਅਤੇ ਉਸੇ ਤਰ੍ਹਾਂ ਦਰਵਾਜ਼ਾ ਬੰਦ ਕਰ ਦਿੱਤਾ। ੭।

ਦੌਹਰਾ

ਸਵੇਰ ਹੁੰਦਿਆਂ ਹੀ ਕੋਤਵਾਲ ਕੋਲ ਜਾ ਕੇ ਪੁਕਾਰ ਕੀਤੀ। ਕਾਜ਼ੀ ਤੇ ਮੁਫਤੀ ਨੂੰ ਨਾਲ ਲੈ ਕੇ ਉਥੇ ਆ ਪਹੁੰਚੀ। ੮। (ਉਹ) ਕੋਈ ਚੋਰ ਹੈ, ਯਾਰ ਹੈ, ਸਾਧ ਹੈ, ਸ਼ਾਹ ਹੈ ਜਾਂ ਬਾਦਸ਼ਾਹ ਹੈ (ਮੈਨੂੰ ਪਤਾ ਨਹੀਂ)। ਹੇ ਸ਼ਿਰੋਮਣੀ ਕਾਜ਼ੀ! ਤੁਸੀਂ ਆਪ ਹੀ ਚਲ ਕੇ ਵੇਖ ਲਵੋ। ੯।

ਚੌਪਈ

ਪਤਿ ਤ੍ਰਿਯ ਬਚਨ ਭਾਖਿ ਭਜਿ ਗਏ। ਹੋਰਤ ਤੇ ਅਕਬਰ ਕਹ ਭਏ।
ਹਜਰਤਿ ਲਜਤ ਬਚਨ ਨਹਿ ਬੋਲੈ। ਨ੍ਯਾਇ ਰਹਿਯੋ ਸਿਰ ਆਖਿ ਨ ਖੋਲੈ। ੧੦।

ਜੇ ਕੋਈ ਧਾਮ ਕਿਸੀ ਕੇ ਜਾਵੈ। ਕ੍ਯੋ ਨਹਿ ਐਸ ਤੁਰਤ ਫਲ ਪਾਵੈ।
ਜੇ ਕੋਊ ਪਰਨਾਰੀ ਸੋ ਪਾਗੈ। ਪਨਹੀ ਇਹਾ ਨਰਕ ਤਿਹ ਆਗੈ। ੧੧।

ਜਬ ਇਹ ਭਾਤਿ ਹਜਰਤਿਹਿ ਭਯੋ। ਬਹੁਰਿ ਕਿਸੂ ਕੇ ਧਾਮ ਨ ਗਯੋ।
ਜੈਸਾ ਕਿਯ ਤੈਸਾ ਫਲ ਪਾਯੋ। ਦੁਰਾਚਾਰ ਚਿਤ ਤੇ ਬਿਸਰਾਯੋ। ੧੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪਦਾਸੀਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੮੫। ੩੫੫। ਅਫਜ਼ੂ।

ਦੋਹਰਾ

ਮਦ੍ ਦੇਸ ਇਕ ਛਤ੍ਰਜਾ ਅਚਲ ਕਲਾ ਤਿਹ ਨਾਉ।
ਅਧਿਕ ਦਰਬ ਤਾ ਕੇ ਰਹੈ ਬਸਤ ਦਯਾਲ ਪੁਰ ਗਾਉ। ੧।

ਚੌਪਈ

ਰਵਿ ਜਬ ਹੀ ਅਸਤਾਚਲ ਗਏ। ਪ੍ਰਾਚੀ ਦਿਸਾ ਚੰਦ੍ ਪ੍ਰਗਟਏ।
ਜਾਰਿ ਦੀਵਟੈ ਤਸਕਰ ਧਾਏ। ਤਾ ਕੇ ਤਾਕਿ ਭਵਨ ਕਹ ਆਏ। ੨।

ਦੋਹਰਾ

ਠਾਢਿ ਭਏ ਤਿਹ ਬਾਲਕੇ ਸਿਰ ਪਰ ਖੜਗ ਨਿਕਾਰਿ।
ਕੈ ਧਨ ਦੇਹਿ ਬਤਾਇ ਕੈ ਨਹ ਤੁਹਿ ਦੇਹਿ ਸੰਘਾਰਿ। ੩।

ਚੌਪਈ

ਜਬ ਅਬਲਾ ਐਸੇ ਸੁਨਿ ਪਾਯੋ। ਕਛੂਕ ਧਾਮ ਕੇ ਦਰਬੁ ਦਿਖਾਯੋ।
ਬਹੁਰਿ ਕਹਿਯੋ ਮੈ ਦਰਬੁ ਦਿਖਾਊ। ਜੋ ਮੈ ਦਾਨ ਜੀਵ ਕੋ ਪਾਊ। ੪।

ਸਵੈਯਾ

ਕਾਹੇ ਕੋ ਆਜੁ ਸੰਘਾਰਤ ਮੋ ਕਹ ਸੰਗ ਚਲੇ ਬਹੁ ਮਾਲ ਬਤਾਊ।
ਰਾਖਿ ਮਹਾਬਤਿ ਖਾਨ ਗਏ ਸਭ ਹੀ ਇਕ ਬਾਰ ਸੁ ਤੇ ਹਰਿ ਲਯਾਊ।
ਪ੍ਰਤਨ ਪ੍ਰੋਤਨ ਲੋ ਸਭ ਕੋ ਛਿਨ ਭੀਤਰਿ ਆਜੁ ਦਰਦਿ ਬਹਾਊ।
ਲੀਜਹੁ ਲੂਟਿ ਸਭੈ ਤੁਮ ਤਾ ਕਹ ਮੈ ਅਪਨੋ ਨਹਿ ਪਾਨ ਛੁਆਊ। ੫।

ਚੌਪਈ

ਸੁਨਤ ਬਚਨ ਤਸਕਰ ਤੇ ਭਏ। ਤ੍ਰਿਯ ਕੋ ਸੰਗ ਤਹਾ ਲੈ ਗਏ।
ਜਹ ਕੋਠਾ ਦਾਰੂ ਕੋ ਭਰਿਯੋ। ਤਹੀ ਜਾਇ ਤਸਕਰਨ ਉਚਰਿਯੋ। ੬।

ਚੌਪਈ

ਪਤੀ ਅਤੇ ਪਤਨੀ ਗੱਲ ਕਹਿ ਕੇ ਭਜ ਗਏ ਅਤੇ ਅਕਬਰ ਨੂੰ ਵੇਖਣ ਲਗੇ। ਬਾਦਸ਼ਾਹ ਸ਼ਰਮ ਦਾ ਮਾਰਿਆ ਬਚਨ ਬੋਲਦਾ ਨਹੀਂ ਸੀ। ਸਿਰ ਨੀਵਾਂ ਕੀਤਾ ਹੋਇਆ ਸੀ ਅਤੇ ਅੱਖ ਖੋਲ੍ਹਦਾ ਨਹੀਂ ਸੀ। ੧੦।

ਜੇ ਕੋਈ (ਵਿਅਕਤੀ) ਕਿਸੇ ਦੇ ਘਰ (ਅਜਿਹੇ ਕੰਮ ਲਈ) ਜਾਵੇ, ਤਾਂ ਤੁਰਤ ਅਜਿਹਾ ਕਿਉਂ ਨ ਫਲ ਪਾਵੇ। ਜੇ ਕੋਈ ਪਰਾਈ ਇਸਤਰੀ ਵਿਚ ਮਗਨ ਹੋਵੇ ਤਾਂ ਇਥੇ ਉਸ ਨੂੰ ਜੁਤੀਆਂ ਪੈਣ ਗੀਆਂ ਅਤੇ ਅਗੇ ਨਰਕ ਮਿਲੇਗੀ। ੧੧।

ਜਦ ਬਾਦਸ਼ਾਹ ਨਾਲ ਇਸ ਤਰ੍ਹਾਂ ਦੀ (ਘਟਨਾ) ਹੋਈ, ਤਾਂ ਫਿਰ ਉਹ ਕਿਸੇ ਦੇ ਘਰ ਨ ਗਿਆ। ਜਿਹੌਂ ਜਿਹਾ ਕੀਤਾ ਸੀ, ਉਹੋਂ ਜਿਹਾ ਫਲ ਪ੍ਰਾਪਤ ਕਰ ਲਿਆ ਅਤੇ ਦੁਰਾਚਾਰ ਨੂੰ ਮਨ ਵਿਚੋਂ ਵਿਸਾਰ ਦਿੱਤਾ। ੧੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੫। ੩੫੫੫। ਚਲਦਾ।

ਦੌਹਰਾ

ਮਦ੍ਰ ਦੇਸ਼ ਵਿਚ ਛਤ੍ਰੀ ਦੀ ਧੀ ਸੀ ਜਿਸ ਦਾ ਨਾਮ ਅਚਲ ਕਲਾ ਸੀ। ਉਸ ਪਾਸ ਬਹੁਤ ਧਨ ਸੀ ਅਤੇ ਦਿਆਲਪੁਰ ਪਿੰਡ ਵਿਚ ਰਹਿੰਦੀ ਸੀ। ੧।

ਚੌਪਈ

ਜਦੋਂ ਸੂਰਜ ਡੁਬ ਗਿਆ ਅਤੇ ਪੂਰਬ ਦਿਸ਼ਾ ਵਲ ਚੰਦ੍ਰਮਾ ਚੜ੍ਹ ਆਇਆ। ਤਾਂ ਮਸ਼ਾਲਾਂ ('ਦੀਵਣੇ') ਜਗਾ ਕੇ ਚੋਰ ਚਲ ਪਏ ਅਤੇ ਲਭ ਲਭਾ ਕੇ ਉਸ ਦੇ ਘਰ ਵਲ ਆਏ। ੨।

ਦੌਹਰਾ

ਉਹ ਤਲਵਾਰਾਂ ਕਢ ਕੇ ਉਸ ਇਸਤਰੀ ਦੇ ਸਿਰ ਉਤੇ ਆ ਖੜੋਤੇ। (ਕਹਿਣ ਲਗੇ)) ਜਾਂ ਤਾਂ ਧਨ ਦਸ ਦੇ, ਨਹੀਂ ਤਾਂ ਤੈਨੂੰ ਮਾਰ ਦੇਵਾਂਗੇ। ੩।

ਚੌਪਈ

ਜਦ ਇਸਤਰੀ ਨੇ ਇਸ ਤਰ੍ਹਾਂ ਸੁਣਿਆ ਤਾਂ ਘਰ ਦਾ ਕੁਝ ਕੁ ਧਨ ਵਿਖਾਇਆ। ਫਿਰ ਕਿਹਾ-- ਮੈਂ ਹੋਰ ਧਨ ਵੀ ਵਿਖਾਉਂਦੀ ਹਾਂ ਜੇ ਮੇਰੀ ਜਾਨ ਬਖਸ਼ੀ ਕਰ ਦਿਓ। ੪।

ਸਵੈਯਾ

(ਤੁਸੀਂ) ਮੈਨੂੰ ਅਜ ਕਿਉਂ ਮਾਰਦੇ ਹੋ, ਮੇਰੇ ਨਾਲ ਚਲੋ (ਮੈਂ ਤੁਹਾਨੂੰ) ਬਹੁਤ ਮਾਲ ਦਸਾਂਗੀ। (ਉਸ) ਸਾਰੇ ਮਾਲ ਨੂੰ ਮਹਾਬਤਿ ਖਾਨ ਰਖ ਕੇ ਗਿਆ ਹੈ, ਉਸ (ਮਾਲ) ਨੂੰ ਇਕੋ ਵਾਰ ਹਰ ਲਿਆਵਾਂਗੀ। (ਤੁਹਾਡੇ) ਪੁੱਤਰਾਂ ਪੋਤਰਿਆਂ ਤਕ ਸਭ ਦੀ ਗਰੀਬੀ ਅਜ ਛਿਣ ਭਰ ਵਿਚ ਦੂਰ ਕਰ ਦਿਆਂਗੀ। ਉਸ ਸਾਰੇ (ਮਾਲ) ਨੂੰ ਤੁਸੀਂ ਲੁਟ ਲਵੋ, ਮੈਂ ਉਸ ਨੂੰ ਆਪਣਾ ਹੱਥ ਤਕ ਨਹੀਂ ਲਗਾਵਾਂਗੀ। ੫।

ਚੌਪਈ

(ਇਸਤਰੀ ਦੇ) ਬੋਲ ਸੁਣ ਕੇ ਚੋਰ ਤਿਆਰ ਹੋ ਗਏ। ਇਸਤਰੀ ਨੂੰ ਉਥੇ ਨਾਲ ਲੈ ਗਏ। ਜਿਥੇ ਦਾਰੂ (ਬਾਰੂਦ) ਦਾ ਕੋਠਾ ਭਰਿਆ ਹੋਇਆ ਸੀ, ਉਥੇ ਜਾ ਕੇ ਚੋਰਾਂ ਨੂੰ ਕਿਹਾ। ੬।

ਦੋਹਰਾ

ਅਗਨਿ ਬਾਨ ਸੋ ਬਾਧਿ ਤ੍ਰਿਯ ਤਹ ਕੋ ਦਈ ਚਲਾਇ।
ਕਾਲ ਸਭਨ ਤਿਨ ਕੋ ਹੁਤੋ ਪਰਿਯੋ ਤਹੀ ਸਰ ਜਾਇ। ੭।

ਚੌਪਈ

ਤਸਕਰ ਜਾਰਿ ਮਸਾਲੈ ਪਰੇ। ਦਾਰੂ ਬਿਖੈ ਅੰਗਾਰੇ ਝਰੇ।
ਸਭ ਤਸਕਰ ਤਬ ਹੀ ਉਡ ਗਏ। ਭੂਚਰ ਤੇ ਖੇਚਰ ਸੋ ਭਏ। ੮।
ਦਾਰੂ ਉਡਤ ਚੋਰਿ ਉਡਿ ਗਏ। ਸਭ ਹੀ ਫਿਰਤ ਗਗਨ ਮੋ ਭਏ।
ਦਸ ਦਸ ਕੋਸ ਜਾਇ ਕਰ ਪਰੇ। ਹਾਡ ਗੋਡ ਨਹਿ ਮੂੰਡ ਉਬਰੇ। ੯।

ਏਕੈ ਬਾਰ ਚੋਰ ਉਡ ਗਏ। ਜੀਵਤ ਏਕ ਨ ਬਾਚਤ ਭਏ।
ਇਹ ਚਰਿਤ੍ਰ ਅਬਲਾ ਤਿਹ ਮਾਰਿਯੋ। ਛਲ ਕੇ ਅਪਨੋ ਧਾਮ ਉਬਾਰਿਯੋ। ੧੦।

ਇਹ ਛਲ ਸਭ ਚੋਰਨ ਕਹ ਘਾਈ। ਬਹੁਚੈ ਧਾਮ ਆਪਨੋ ਆਈ।
ਇੰਦ੍ਰ ਬਿਸਨ ਬ੍ਰਹਮਾ ਸਿਵ ਹੋਈ। ਤ੍ਰਿਯ ਚਰਿਤ੍ਰ ਤੇ ਬਚਤ ਨ ਕੋਈ। ੧੧। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਿਆਸੀਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੮੬। ੩੫੬੬। ਅਫ੍ਰਜ਼ੀ।*

ਚੌਪਈ

ਕਾਮ ਕਲਾ ਕਾਮਨਿ ਇਕ ਸੁਨੀ। ਬੇਦ ਸਾਸਤ੍ਰ ਭੀਤਰਿ ਅਤਿ ਗੁਨੀ।
ਤਾ ਕੋ ਪੁਤ੍ਰ ਨ ਆਗ੍ਯਾ ਮਾਨੈ। ਯਾ ਤੇ ਮਾਤ ਕੋਪ ਚਿਤ ਠਾਨੈ। ੧।
ਕੁਬੁਧਿ ਬਿਖੈ ਦਿਨੁ ਰੈਨਿ ਗਵਾਵੈ। ਮਾਤ ਪਿਤਾ ਕੋ ਦਰਬੁ ਲੁਟਾਵੈ।
ਗੁੰਡਨ ਸਾਥ ਕਰੈ ਗੁਜਰਾਨਾ। ਕਰਤ ਕੁਬਿਰਤਿ ਪਿਯਤ ਮਦ ਪਾਨਾ। ੨।

ਤਾ ਕੋ ਭ੍ਰਾਤ ਦੁਤਿਯ ਸੁਭ ਕਾਰੀ। ਜੁਪ ਰਹਿਤ ਨ ਕਛੁ ਦੁਰਚਾਰੀ।
ਤਾ ਸੋ ਨੇਹ ਮਾਤ ਕੋ ਰਹੈ। ਯਾ ਕੋ ਬੇਗਿ ਸੰਘਾਰੇ ਚਹੈ। ੩।

ਏਕ ਦਿਵਸ ਜਬ ਸੋ ਘਰ ਆਯੋ। ਸੋਤ ਛਾਪਰੀ ਮਾਝ ਤਕਾਯੋ।
ਟਟਿਆ ਦ੍ਵਾਰ ਆਗਿ ਦੈ ਦਈ। ਸੁਤ ਕੋ ਮਾਤ ਜਰਾਵਤ ਭਈ। ੪।

ਮਾਤ ਪੂਤ ਕੋ ਪ੍ਰਥਮ ਜਰਾਯੋ। ਰੋਇ ਰੋਇ ਸਭ ਜਗਤ ਸੁਨਾਯੋ।
ਆਗਿ ਲਗਾਇ ਪਾਨਿ ਕੋ ਧਾਈ। ਮੂਰਖ ਬਾਤ ਨ ਕਿਨਹੂੰ ਪਾਈ। ੫। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਾਸੀਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੮੭। ੩੫੭੧। ਅਫ੍ਰਜ਼ੀ।*

ਦੌਹਰਾ

ਇਸਤਰੀ ਨੇ ਬਾਣ ਨਾਲ ਅਗਨੀ ਬੰਨ੍ਹ ਕੇ ਉਧਰ ਨੂੰ ਛੱਡ ਦਿੱਤਾ। ਸਾਰਿਆਂ ਚੋਰਾਂ ਦਾ ਕਾਲ ਰੂਪ ਤੀਰ ਉਥੇ ਜਾ ਪਿਆ।੭।

ਚੌਪਈ

ਚੋਰ ਮਸਾਲਾਂ ਜਲਾ ਕੇ ਉਥੇ ਜਾ ਪਏ। (ਮਿਸਾਲਾਂ ਤੋਂ) ਬਾਰੂਦ ਵਿਚ ਚੰਗਿਆੜੇ ਡਿਗੇ। (ਬਾਰੂਦ ਦੇ ਫਟਣ ਨਾਲ) ਤਦ ਹੀ ਸਾਰੇ ਚੋਰ ਉਡ ਗਏ। ਭੂਮੀ ਉਤੇ ਚਲਣ ਵਾਲੇ ਆਕਾਸ਼-ਚਾਰੀ ਹੋ ਗਏ।੮।

ਬਾਰੂਦ ਦੇ ਉਡਣ ਨਾਲ ਚੋਰ ਉਡ ਗਏ ਅਤੇ ਸਾਰੇ ਆਕਾਸ਼ ਵਿਚ ਘੁੰਮਣ ਲਗ ਗਏ। ਦਸ ਦਸ ਕੋਹ ਦੂਰ ਜਾ ਕੇ ਡਿਗੇ ਅਤੇ ਹਡ ਗੋਡੇ ਅਤੇ ਸਿਰ (ਸਭ) ਖਤਮ ਹੋ ਗਏ।੯।

ਇਕੋ ਹੀ ਵਾਰ ਚੋਰ (ਸਾਰੇ) ਉਡ ਗਏ। (ਉਨ੍ਹਾਂ ਵਿਚੋਂ) ਇਕ ਵੀ ਜੀਉਂਦਾ ਨ ਬਚਿਆ। ਇਸ ਚਰਿਤ੍ਰ ਨਾਲ ਇਸਤਰੀ ਨੇ ਉਨ੍ਹਾਂ ਨੂੰ ਮਾਰ ਦਿੱਤਾ ਅਤੇ ਛਲ ਨਾਲ ਆਪਣਾ ਘਰ ਬਚਾ ਲਿਆ।੧੦।

ਇਸ ਛਲ ਨਾਲ ਸਾਰਿਆਂ ਚੋਰਾਂ ਨੂੰ ਮਾਰ ਕੇ ਫਿਰ ਆਪਣੇ ਘਰ ਨੂੰ ਆਈ। ਇੰਦਰ, ਵਿਸ਼ਨੂੰ, ਬ੍ਰਹਮਾ, ਸ਼ਿਵ (ਕੋਈ ਵੀ) ਹੋਵੇ, ਇਸਤਰੀ ਚਰਿਤ੍ਰ ਤੋਂ ਕੋਈ ਵੀ ਬਚ ਨਹੀਂ ਸਕਦਾ।੧੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੬। ੩੫੬੬। ਚਲਦਾ।*

ਚੌਪਈ

ਕਾਮ ਕਲਾ ਨਾਂ ਦੀ ਇਕ ਇਸਤਰੀ ਸੁਣੀਂਦੀ ਸੀ ਜੋ ਵੇਦ ਸ਼ਾਸਤ੍ਰ ਵਿਚ ਬਹੁਤ ਗੁਣਵਾਨ ਸੀ। ਉਸ ਦਾ ਪੁੱਤਰ ਆਗਿਆ ਨਹੀਂ ਮੰਨਦਾ ਸੀ। ਇਸ ਲਈ ਮਾਤਾ ਸਦਾ ਚਿਤ ਵਿਚ ਕ੍ਰੋਧਿਤ ਰਹਿੰਦੀ ਸੀ।੧।

(ਉਹ ਪੁੱਤਰ) ਮਾੜੀ ਬੁੱਧੀ ਵਿਚ ਹੀ ਦਿਨ ਰਾਤ ਬਤੀਤ ਕਰਦਾ ਸੀ ਅਤੇ ਮਾਤਾ ਪਿਤਾ ਦੇ ਧਨ ਨੂੰ ਲੁਟਾਈ ਜਾਂਦਾ ਸੀ। ਉਹ ਗੁੰਡਿਆਂ ਨਾਲ ਸਮਾਂ ਬਤੀਤ ਕਰਦਾ ਸੀ ਅਤੇ ਸ਼ਰਾਬ ਪੀ ਕੇ ਮਾੜੇ ਕੰਮ ਕਰਦਾ ਸੀ।੨।

ਉਸ ਦਾ ਦੂਜਾ ਭਰਾ ਸੁਭ ਕਰਮ ਕਰਨ ਵਾਲਾ ਸੀ। (ਉਹ) ਜੂਏ ਤੋਂ ਰਹਿਤ ਸੀ ਅਤੇ ਕੁਝ ਵੀ ਦੁਰਾਚਾਰ ਨਹੀਂ (ਕਰਦਾ) ਸੀ। ਉਸ ਨਾਲ ਮਾਤਾ ਨੂੰ ਪਿਆਰ ਸੀ ਅਤੇ ਇਸ (ਕੁਪੁੱਤਰ) ਨੂੰ ਮਾਰ ਦੇਣਾ ਚਾਹੁੰਦੀ ਸੀ।੩।

ਇਕ ਦਿਨ ਜਦ ਉਹ ਘਰ ਆਇਆ ਅਤੇ ਛਪਰੀ ਵਿਚ ਸੁਤਾ ਹੋਇਆ ਵੇਖਿਆ। (ਛਪਰੀ ਦੇ) ਦੁਆਰ ਦੇ ਖਿੜਕੇ ਨੂੰ ਅੱਗ ਲਗਾ ਦਿੱਤੀ। (ਇਸ ਤਰ੍ਹਾਂ) ਪੁੱਤਰ ਨੂੰ ਮਾਂ ਨੇ ਸਾੜ ਦਿੱਤਾ।੪।

ਮਾਂ ਨੇ ਪਹਿਲਾਂ ਪੁੱਤਰ ਨੂੰ ਸਾੜਿਆ (ਅਤੇ ਫਿਰ) ਰੋ ਰੋ ਕੇ ਸਾਰੇ ਜਗਤ ਨੂੰ ਸੁਣਾਇਆ। (ਉਹ ਛਪਰੀ ਨੂੰ) ਅੱਗ ਲਗਾ ਕੇ ਪਾਣੀ ਲੈਣ ਲਈ ਭਜੀ। ਕਿਸੇ ਵੀ ਮੂਰਖ ਨੇ ਇਸ ਗੱਲ ਨੂੰ ਨਹੀਂ ਸਮਝਿਆ।੫।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੭। ੩੫੭੧। ਚਲਦਾ।*

ਚੌਪਈ

ਕੰਚਨ ਪ੍ਰਭਾ ਜਾਣਜਾ ਰਹੈ। ਅਤਿ ਦੁਤਿਵਾਨ ਤਾਹਿ ਜਗ ਕਹੈ।
ਭਰਤਾ ਏਕ ਪ੍ਰਥਮ ਤਿਨ ਕਿਯੋ। ਰੁਚਿਯੋ ਨ ਡਾਰਿ ਫਾਸ ਹਨਿ ਦਿਯੋ। ੧।

ਕੋਤਿਕ ਦਿਨਨ ਔਰ ਪਤਿ ਕਰਿਯੋ। ਸੋਊ ਨ ਰੁਚਿਯੋ ਕਟਾਰੀ ਮਰਿਯੋ।
ਮਾਸ ਬਿਖੈ ਔਰੈ ਪਤਿ ਪਾਯੋ। ਸੋਊ ਦੈ ਕੈ ਬਿਖੁ ਤ੍ਰਿਯ ਘਾਯੋ। ੨।

ਚੌਥੇ ਨਾਥ ਨਾਇਕਾ ਕੀਨੋ। ਤਾ ਕਹ ਹਨਿ ਪੰਚਮ ਕਹ ਲੀਨੋ।
ਛਠਵੇ ਮਾਰਿ ਸਪਤਮੇ ਘਾਯੋ। ਅਸਟਮ ਕੈ ਸੰਗ ਨੇਹ ਲਗਾਯੋ। ੩।

ਕਰਮ ਕਾਲ ਸੋਊ ਨਹਿ ਭਾਯੋ। ਜਮਧਰ ਭਏ ਤਾਹਿ ਤਿਨ ਘਾਯੋ।
ਪ੍ਰਿਯ ਪ੍ਰਿਯ ਜਾਨਿ ਜਗਤ ਤਿਹ ਕਰਿਯੋ। ਹਾਹਾਕਾਰ ਸਭਨ ਉਚਰਿਯੋ। ੪।

ਜਬ ਇਹ ਭਾਤਿ ਸੁਨਤਿ ਤ੍ਰਿਯ ਭਈ। ਜਾਨੁਕ ਬਿਨ ਮਾਰੇ ਮਰ ਗਈ।
ਅਬ ਹੋ ਜਰੋ ਨਾਥ ਤਨ ਜਾਈ। ਇਨ ਸਭਹੂੰਨ ਚਰਿਤ੍ਰ ਦਿਖਾਈ। ੫।

ਅਰੁਨ ਬਸਤ੍ਰ ਧਰ ਪਾਨ ਚਬਾਏ। ਲੋਗ ਸਭਨ ਕੋ ਕੂਕ ਸੁਨਾਏ।
ਯੋ ਕਹਿ ਹਾਥਿ ਸਿਧੋਰੇ ਗਹਿਯੋ। ਜਰਿਬੇ ਸਾਥ ਨਾਥ ਕੈ ਚਹਿਯੋ। ੬।

ਦੋਹਰਾ

ਸਪਤ ਨਾਥ ਨਿਜ ਕਰਨ ਹਨਿ ਕਿਯੋ ਸਤੀ ਕੋ ਭੇਸ।
ਊਚ ਨੀਚ ਦੇਖਤ ਤਰਨਿ ਪਾਵਕ ਕਿਯੋ ਪ੍ਰਵੇਸ। ੭।
ਸਪਤ ਨਾਥ ਨਿਜੁ ਹਾਥ ਹਨਿ ਅਸਟਮ ਕੋ ਗਰ ਲਾਇ।
ਸਭ ਲੋਗਨ ਦੇਖਤ ਜਰੀ ਢੋਲ ਮ੍ਰਿਦੰਗ ਬਜਾਇ। ੮। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਸੀਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮੮। ੩੫੭੯। ਅਫਜ਼ੀ।

ਦੋਹਰਾ

ਭੂਪ ਕਲਾ ਨਾਮਾ ਰਹੈ ਸੁਤਾ ਸਾਹ ਕੀ ਏਕ।
ਅਧਿਕ ਦਰਬ ਤਾ ਕੇ ਰਹੈ ਦਾਸੀ ਰਹੈ ਅਨੇਕ। ੧।

ਚੌਪਈ

ਮਿਸਰੀ ਕੋ ਹੀਰਾ ਤਿਨ ਲਿਯੋ। ਭਬਿਯਾ ਬਿਖੈ ਡਾਰਿ ਕਰਿ ਦਿਯੋ।
ਸਾਹਜਹਾਂ ਜਹ ਸਭਾ ਬਨਾਈ। ਬਹਲ ਬੈਠਿ ਤਿਹ ਓਰ ਸਿਧਾਈ। ੨।

ਅਰਧ ਬਜਾਰ ਬਿਖੈ ਜਬ ਗਈ। ਸੁੰਦਰ ਨਰਿਕ ਬਿਲੋਕਤ ਭਈ।
ਅਧਿਕ ਦਰਬੁ ਦੈ ਨਿਕਟਿ ਬੁਲਾਯੋ। ਨਿਜ ਗਾਡੀ ਕੋ ਸਾਥ ਲਗਾਯੋ। ੩।

ਚੌਪਈ

ਕੰਚਨ ਪ੍ਰਭਾ ਨਾਂ ਦੀ ਇਕ ਜੱਟ ਦੀ ਧੀ ਰਹਿੰਦੀ ਸੀ। ਉਸ ਨੂੰ ਜਗਤ ਅਤਿ ਸੁੰਦਰ ਕਹਿੰਦਾ ਸੀ। ਉਸ ਨੇ ਪਹਿਲਾਂ ਇਕ ਪਤੀ ਕੀਤਾ। ਉਹ ਚੰਗਾ ਨ ਲਗਿਆ, ਫਾਹੀ ਪਾ ਕੇ ਮਾਰ ਦਿੱਤਾ।੧।

ਕੁਝ ਕੁ ਦਿਨਾਂ ਬਾਦ ਹੋਰ ਪਤੀ ਕਰ ਲਿਆ। ਉਹ ਵੀ ਪਸੰਦ ਨ ਆਇਆ ਅਤੇ ਕਟਾਰੀ ਮਾਰ ਕੇ ਮਾਰ ਦਿੱਤਾ। (ਇਕ) ਮਹੀਨੇ ਬਾਦ ਹੋਰ ਪਤੀ ਪ੍ਰਾਪਤ ਕੀਤਾ। ਉਸ ਨੂੰ ਵੀ ਇਸਤਰੀ ਨੇ ਜ਼ਹਿਰ ਦੇ ਕੇ ਮਾਰ ਦਿੱਤਾ।੨।

ਉਸ ਨਾਇਕਾ ਨੇ ਚੌਥਾ ਪਤੀ ਕੀਤਾ। ਉਸ ਨੂੰ ਮਾਰ ਕੇ ਪੰਜਵਾਂ ਕਰ ਲਿਆ। ਛੇਵੇਂ ਨੂੰ ਮਾਰ ਕੇ (ਫਿਰ) ਸੱਤਵਾਂ ਮਾਰ ਦਿੱਤਾ। (ਫਿਰ) ਅੱਠਵੇਂ ਨਾਲ ਪ੍ਰੇਮ ਕਰਨ ਲਗੀ।੩।

ਕਾਲ ਕਰਮ (ਵੇਖੋ), ਉਹ ਵੀ ਚੰਗਾ ਨ ਲਗਾ। ਕਟਾਰ ਮਾਰ ਕੇ ਉਸ ਨੂੰ ਵੀ ਉਸ ਨੇ ਮਾਰ ਦਿੱਤਾ। ਸਾਰੇ ਜਗਤ ਨੇ ਇਹ ਜਾਣ ਕੇ ਉਸ ਨੂੰ ਧਿਕਾਰਿਆ। ਸਭ ਲੋਕਾਂ ਨੇ ਹਾ-ਹਾ ਕਾਰ ਮਚਾਇਆ।੪।

ਜਦ ਇਸਤਰੀ ਨੇ ਇਸ ਤਰ੍ਹਾਂ ਸੁਣਿਆ ਤਾਂ ਮਾਨੋ ਬਿਨਾ ਮਾਰਿਆਂ ਹੀ ਮਰ ਗਈ। (ਸੋਚਣ ਲਗੀ) ਹੁਣ ਮੈਂ ਆਪਣੇ ਪਤੀ ਨਾਲ ਹੀ ਸਭ ਮਰਾਂਗੀ ਅਤੇ ਇਨ੍ਹਾਂ ਸਾਰਿਆਂ ਨੂੰ ਚਰਿਤ੍ਰ ਵਿਖਾਵਾਂਗੀ।੫।

ਉਸ ਨੇ ਲਾਲ ਬਸਤ੍ਰ ਧਾਰਨ ਕਰ ਕੇ ਪਾਨ ਚਬਾਇਆ ਅਤੇ ਸਾਰਿਆਂ ਲੋਕਾਂ ਨੂੰ ਕੂਕ ਕੂਕ ਕੇ ਸੁਣਾਇਆ। ਇਹ ਕਹਿ ਕੇ ਉਸ ਨੇ ਹੱਥ ਵਿਚ ਸੰਧੂਰ ਲੈ ਲਿਆ ਅਤੇ ਪਤੀ ਨਾਲ ਸੜਨਾ ਚਾਹਿਆ।੬।

ਦੋਹਰਾ

ਸੱਤ ਪਤੀਆਂ ਨੂੰ ਆਪਣੇ ਹੱਥਾਂ ਨਾਲ ਮਾਰ ਕੇ (ਹੁਣ) ਸਤੀ ਦਾ ਭੇਸ ਕਰ ਲਿਆ। ਉੱਚਿਆਂ ਨੀਵਿਆਂ ਦੇ ਵੇਖਦੇ ਹੋਇਆਂ ਇਸਤਰੀ ਨੇ ਅਗਨੀ (ਭਾਵ ਚਿਖਾ) ਵਿਚ ਪ੍ਰਵੇਸ਼ ਕਰ ਲਿਆ।੭। ਸੱਤ ਪਤੀਆਂ ਨੂੰ ਆਪਣੇ ਹੱਥਾਂ ਨਾਲ ਮਾਰ ਕੇ ਅਤੇ ਅੱਠਵੇਂ ਨੂੰ ਗਲ ਨਾਲ ਲਗਾ ਕੇ, ਸਾਰਿਆਂ ਲੋਕਾਂ ਦੇ ਵੇਖਦੇ ਵੇਖਦੇ ਢੋਲ ਮ੍ਰਿਦੰਗ ਵਜਾਉਂਦੀ ਹੋਈ ਸਭ ਮੋਈ।੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੮੮। ੩੫੭੯। ਚਲਦਾ।

ਦੋਹਰਾ

ਭੂਪ ਕਲਾ ਨਾਂ ਦੀ ਇਕ ਸ਼ਾਹ ਦੀ ਪੁੱਤਰੀ ਰਹਿੰਦੀ ਸੀ। ਉਸ ਕੋਲ ਬਹੁਤ ਧਨ ਸੀ ਅਤੇ ਅਨੇਕ ਦਾਸੀਆਂ ਰਹਿੰਦੀਆਂ ਸਨ।੧।

ਚੌਪਈ

ਉਸ ਨੇ ਮਿਸਰੀ ਦਾ ਇਕ ਹੀਰਾ (ਬਣਾ) ਲਿਆ ਅਤੇ ਉਸ ਨੂੰ ਡਬੀ ਵਿਚ ਬੰਦ ਕਰ ਦਿੱਤਾ। ਜਿਥੇ ਸ਼ਾਹਜਹਾਨ ਸਭਾ ਬਣਾ ਕੇ (ਬੈਠਾ ਸੀ), ਬਹਿਲ (ਬੈਲ-ਗੱਡੀ) ਵਿਚ ਬੈਠ ਕੇ ਉਧਰ ਨੂੰ ਚਲ ਪਈ।੨।

ਜਦ ਉਹ ਬਾਜ਼ਾਰ ਦੇ ਅੱਧ ਵਿਚ ਪਹੁੰਚੀ, (ਤਾਂ ਉਸ ਨੇ) ਇਕ ਸੁੰਦਰ ਪੁਰਸ਼ ਨੂੰ ਵੇਖਿਆ। ਉਸ ਨੂੰ ਬਹੁਤ ਧਨ ਦੇ ਕੇ ਨੇੜੇ ਬੁਲਾਇਆ ਅਤੇ ਆਪਣੀ ਬਹਿਲ ਦੇ ਨਾਲ ਨਾਲ ਤੋਰ ਲਿਆ।੩।

ਚਲਿਤ ਚਲਿਤ ਰਜਨੀ ਪਰਿ ਗਈ। ਸੂਰਜ ਛਪ੍ਯੋ ਚੰਦ੍ਰ ਦੁਤਿ ਭਈ।
ਬਹਲ ਬਿਖੈ ਗਹਿ ਬਾਹ ਚੜਾਯੋ। ਕਾਮ ਕੇਲ ਤਿਹ ਸੰਗ ਉਪਜਾਯੋ। ੪।

ਜੁਯੋ ਜੁਯੋ ਬਹਲ ਹਿਲੋਰੇ ਖਾਵੈ। ਉਛਰੇ ਬਿਨਾ ਕਾਜ ਹੂੰ ਜਾਵੈ।
ਲਖੈ ਲੋਗ ਗਾਡੀ ਕਰ ਮਾਰੈ। ਭੇਦ ਅਭੇਦ ਨ ਕੋਊ ਬਿਚਾਰੈ। ੫।

ਭਾਖਿ ਬੈਨ ਤੇ ਬਹਲ ਧਵਾਈ। ਕਾਮ ਰੀਤਿ ਕਰਿ ਪ੍ਰੀਤਿ ਉਪਜਾਈ।
ਭਰਿ ਕਰਿ ਭੋਗ ਬਾਮ ਸੋ ਕੀਨੋ। ਬੀਚ ਬਜਾਰਨ ਕਿਨਹੂੰ ਚੀਨੋ। ੬।

ਦੋਹਰਾ

ਕੇਲ ਕਰਤ ਇਹ ਚੰਚਲਾ ਤਹਾ ਪਹੁਚੀ ਆਇ।
ਸਾਹਜਹਾਂ ਬੈਠੇ ਜਹਾ ਨੀਕੀ ਸਭਾ ਬਨਾਇ। ੭।

ਚੌਪਈ

ਮਿਸਰੀ ਕੇ ਹੀਰਾ ਕਰ ਲਿਯੋ। ਲੈ ਹਜਰਤਿ ਕੇ ਹਾਜਰ ਕਿਯੋ।
ਸਾਹਜਹਾਂ ਤਿਹ ਕਛੂ ਨ ਚੀਨੋ। ਤੀਸ ਹਜਾਰ ਰੁਪੈਯਾ ਦੀਨੋ। ੮।

ਇਹ ਛਲ ਸੋ ਸਾਹਹਿ ਛਲਿ ਗਈ। ਉਠੀ ਸਭਾ ਆਵਤ ਸੋਊ ਭਈ।
ਪੰਦ੍ਰਹ ਸਹਸ੍ਰ ਆਪੁ ਤ੍ਰਿਯ ਲੀਨੋ। ਪੰਦ੍ਰਹ ਸਹਸ੍ਰ ਮੀਤ ਕੇ ਦੀਨੋ। ੯।

ਦੋਹਰਾ

ਸਾਹਜਹਾਂ ਛਲਿ ਮੀਤ ਸੋ ਕਾਮ ਕਲੋਲ ਕਮਾਇ।
ਧਾਮ ਆਨਿ ਪਹੁਚਤ ਭਈ ਸਕਿਯੋ ਨ ਕੋਊ ਪਾਇ। ੧੦। ੧।

ਇਤਿ ਸ੍ਰੀ ਚਰਿਤ੍ਰ ਪਖਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਉਨਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੮੯। ੩੫੮੯। ਅਫਜ਼ੁ।

ਚੌਪਈ

ਇਕ ਦਿਨ ਬਾਗ ਚੰਚਲਾ ਗਈ। ਹਸਿ ਹਸਿ ਬਚਨ ਬਖਾਨਤ ਭਈ।
ਸ੍ਰੀ ਨਿਸਿ ਰਾਜ ਪ੍ਰਭਾ ਤ੍ਰਿਯ ਤਹਾ। ਐਸੀ ਭਾਤਿ ਉਚਾਰਿਯੋ ਉਹਾ। ੧।

ਜੋ ਰਾਜੇ ਤੇ ਬਾਰਿ ਭਿਰਾਊ। ਅਪਨੀ ਝਾਟੈ ਸਭੈ ਮੁੰਡਾਊ।
ਤਬ ਤ੍ਰਿਯ ਹੋਡ ਸਕਲ ਤੁਮ ਹਾਰਹੁ। ਨਿਜੁ ਨੈਨਨ ਇਹ ਚਰਿਤ ਨਿਹਾਰਹੁ। ੨।

ਯੋ ਕਹਿ ਕੈ ਸੁਭ ਭੇਸ ਬਨਾਯੋ। ਦੇਵ ਅਦੇਵਨ ਕੋ ਬਿਰਮਾਯੋ।
ਚਰਿਤ੍ਰ ਸਿੰਘ ਰਾਜਾ ਜਬ ਆਯੋ। ਸੁਨਿ ਇਹ ਬਚਨ ਚੰਚਲਾ ਪਾਯੋ। ੩।

ਤੁਰਦਿਆਂ ਤੁਰਦਿਆਂ ਰਾਤ ਪੈ ਗਈ। ਸੂਰਜ ਡੁਬ ਗਿਆ ਅਤੇ ਚੰਨ ਦੀ ਚਾਨਣੀ ਹੋ ਗਈ। ਬਾਂਹ ਪਕੜ ਕੇ (ਉਸ ਪੁਰਸ਼ ਨੂੰ) ਬਹਿਲ ਵਿਚ ਚੜ੍ਹਾ ਲਿਆ ਅਤੇ ਉਸ ਨਾਲ ਕਾਮ-ਕ੍ਰੀੜਾ ਕੀਤੀ।੪।

ਜਿਉਂ ਜਿਉਂ ਬਹਿਲ ਹਿਲੋਰੇ (ਹਿਚਕੋਲੇ) ਖਾਂਦੀ ਸੀ (ਤਾਂ ਉਨ੍ਹਾਂ ਦਾ) ਉਛਲਣ ਤੋਂ ਬਿਨਾ ਕੰਮ ਹੁੰਦਾ ਜਾਂਦਾ ਸੀ। ਲੋਕੀਂ ਸਮਝਦੇ ਕਿ ਬਹਿਲ 'ਚੀਕੂੰ ਚੀਕੂੰ' ਕਰਦੀ ਸੀ, ਪਰ ਭੇਦ ਅਭੇਦ (ਦੀ ਗੱਲ) ਕੋਈ ਵੀ ਵਿਚਾਰਦਾ ਨਹੀਂ ਸੀ।੫।

ਉਸ ਨੇ ਬੋਲ ਕੇ ਬਹਲ ਨੂੰ ਤੇਜ਼ ਚਲਵਾਇਆ ਅਤੇ ਪ੍ਰੇਮ ਪੂਰਵਕ ਰਤੀ-ਕ੍ਰੀੜਾ ਕੀਤੀ। ਉਸ ਨੇ ਜੀ ਭਰ ਕੇ ਇਸਤਰੀ ਨਾਲ ਕਾਮ-ਕੋਲ ਕੀਤੀ। ਬਾਜ਼ਾਰ ਵਿਚ ਕਿਸੇ ਨੇ ਵੀ ਨ ਸਮਝਿਆ।੬।

ਦੌਹਰਾ

ਕਾਮ-ਕ੍ਰੀੜਾ ਕਰਦਿਆਂ ਉਹ ਇਸਤਰੀ ਉਥੇ ਆ ਪਹੁੰਚੀ ਜਿਥੇ ਸ਼ਾਹਜਹਾਨ ਚੰਗੀ ਤਰ੍ਹਾਂ ਸਭਾ ਲਗਾ ਕੇ ਬੈਠਾ ਸੀ।੭।

ਚੌਪਈ

(ਉਸ ਨੇ) ਮਿਸਰੀ ਦਾ ਹੀਰਾ ਹੱਥ ਵਿਚ ਲਿਆ ਅਤੇ ਲੈ ਕੇ ਬਾਦਸ਼ਾਹ ਦੇ ਹਾਜ਼ਰ ਕੀਤਾ। ਸ਼ਾਹਜਹਾਨ ਨੇ ਉਸ (ਹੀਰੇ) ਨੂੰ ਨ ਪਛਾਣਿਆ ਅਤੇ ਤੀਹ ਹਜ਼ਾਰ ਰੁਪਇਆ ਦੇ ਦਿੱਤਾ।੮।

ਇਸ ਛਲ ਨਾਲ (ਉਹ ਇਸਤਰੀ) ਬਾਦਸ਼ਾਹ ਨੂੰ ਛਲ ਗਈ ਅਤੇ ਸਭਾ ਤੋਂ ਉਠ ਕੇ ਆ ਗਈ। (ਉਸ) ਇਸਤਰੀ ਨੇ ਪੰਦ੍ਰਹਾ ਹਜ਼ਾਰ ਆਪ ਰਖ ਲਏ ਅਤੇ ਪੰਦ੍ਰਹਾ ਹਜ਼ਾਰ ਮਿਤਰ ਨੂੰ ਦੇ ਦਿੱਤੇ।੯।

ਦੌਹਰਾ

ਸ਼ਾਹਜਹਾਨ ਨੂੰ ਛਲ ਕੇ ਅਤੇ ਮਿਤਰ ਨਾਲ ਕਾਮ-ਕ੍ਰੀੜਾ ਕਰ ਕੇ ਆਪਣੇ ਘਰ ਵਿਚ ਆ ਗਈ। ਕੋਈ ਵੀ (ਉਸ ਦੇ ਭੇਦ ਨੂੰ) ਨ ਪਾ ਸਕਿਆ।੧੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੯ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੮੯। ੩੫੮੯। ਚਲਦਾ।

ਚੌਪਈ

ਇਕ ਦਿਨ ਬਾਗ ਵਿਚ ਇਸਤਰੀਆਂ ਗਈਆਂ ਅਤੇ ਹਸ ਹਸ ਕੇ ਗੱਲਾਂ ਕਰਨ ਲਗੀਆਂ। ਉਥੇ ਇਕ ਨਿਸਿ ਰਾਜ ਪ੍ਰਭਾ ਨਾਂ ਦੀ ਇਸਤਰੀ ਸੀ। ਉਸ ਨੇ ਉਥੇ ਇਸ ਤਰ੍ਹਾਂ ਕਿਹਾ।੧।

ਜੇ (ਮੈਂ) ਰਾਜੇ ਤੋਂ ਪਾਣੀ ਭਰਵਾਵਾਂ ਅਤੇ ਆਪਣੀਆਂ ਸਾਰੀਆਂ ਝਾਂਟਾਂ ਉਸ ਤੋਂ ਮੁਨਵਾਵਾਂ। ਤਦ ਹੋ ਇਸਤਰੀਓ! ਤੁਸੀਂ ਸਾਰੀਆਂ ਸ਼ਰਤ ਹਾਰ ਜਾਓਗੀਆਂ। ਆਪਣੀਆਂ ਅੱਖਾਂ ਨਾਲ (ਮੇਰਾ) ਇਹ ਚਰਿਤ੍ਰ ਵੇਖੋ।੨।

ਇਹ ਕਹਿ ਕੇ ਉਸ ਨੇ ਸੁੰਦਰ ਭੋਸ ਬਣਾਇਆ ਅਤੇ ਦੇਵਤਿਆਂ ਤੇ ਦੈਂਤਾਂ ਨੂੰ (ਆਪਣੀ ਸੁੰਦਰਤਾ ਨਾਲ) ਭਰਮਾ ਦਿੱਤਾ। ਜਦ ਚਰਿਤ੍ਰ ਸਿੰਘ ਰਾਜਾ ਆਇਆ ਤਾਂ ਇਸਤਰੀਆਂ ਨੇ ਇਹ ਗੱਲ ਸੁਣ ਲਈ (ਭਾਵੇਂ ਰਾਜੇ ਦੀ ਆਮਦ ਦਾ ਪਤਾ ਚਲ ਗਿਆ)।੩।

ਬੈਠ ਝਰੋਖਾ ਦਈ ਦਿਖਾਈ। ਰਾਜਾ ਰਹੇ ਰੂਪ ਉਰਝਾਈ।
ਏਕ ਬਾਰ ਇਹ ਕੋ ਜੋ ਪਾਊ। ਜਨਮ ਸਹਸ੍ਰ ਲਗੇ ਬਲਿ ਜਾਊ। ੪।

ਪਠੈ ਸਹਚਰੀ ਲਈ ਬੁਲਾਈ। ਪ੍ਰੀਤਿ ਸਹਿਤ ਰਸ ਰੀਤੁਪਜਾਈ।
ਅਬਲਾ ਤਬ ਮੁਰਛਿਤ ਹ੍ਵੈ ਗਈ। ਪਾਨਿ ਪਾਨਿ ਉਚਰਤ ਮੁਖ ਭਈ। ੫।

ਉਠ ਕਰਿ ਆਪੁ ਰਾਵ ਤਬ ਗਯੋ। ਤਾ ਕਹ ਪਾਨਿ ਪਯਾਵਤ ਭਯੋ।
ਪਾਨਿ ਪਿਏ ਬਹੁਰੇ ਸੁਧਿ ਭਈ। ਰਾਜੈ ਫਿਰਿ ਚੁੰਬਨ ਤਿਹ ਲਈ। ੬।

ਜਬ ਸੁਧਿ ਮੈ ਅਬਲਾ ਕਛੁ ਆਈ। ਬਹੁਰਿ ਕਾਮ ਕੀ ਕੇਲ ਮਚਾਈ।
ਦੇਉ ਤਰਨ ਨ ਕੇਉ ਹਾਰੈ। ਯੋ ਰਾਜਾ ਤਿਹ ਸਾਥ ਬਿਹਾਰੈ। ੭।

ਬਹੁਰਿ ਬਾਲ ਇਹ ਭਾਤਿ ਉਚਾਰੀ। ਸੁਨੋ ਰਾਵ ਤੁਮ ਬਾਤ ਹਮਾਰੀ।
ਤ੍ਰਿਯੁ ਕੀ ਝਾਂਟਿ ਨ ਮੂੰਡੀ ਜਾਈ। ਬੇਦ ਪੁਰਾਨਨ ਮੈ ਸੁਨਿ ਪਾਈ। ੮।

ਹਸਿ ਕਰਿ ਰਾਵ ਬਚਨ ਯੋ ਠਾਨ੍ਯੋ। ਮੈ ਅਪੁਨੇ ਜਿਯ ਸਾਚ ਨ ਜਾਨ੍ਯੋ।
ਤੈ ਤ੍ਰਿਯੁ ਹਮ ਸੋ ਝੂਠ ਉਚਾਰੀ। ਹਮ ਮੂੰਡੀਯੋ ਝਾਂਟਿ ਤਿਹਾਰੀ। ੯।

ਤੇਜ ਅਸਤੁਰਾ ਏਕ ਮੰਗਾਯੋ। ਨਿਜ ਕਰ ਗਹਿ ਕੈ ਰਾਵ ਚਲਾਯੋ।
ਤਾ ਕੀ ਮੂੰਡਿ ਝਾਂਟਿ ਸਭ ਡਾਰੀ। ਦੈ ਕੈ ਹਸੀ ਚੰਚਲਾ ਤਾਰੀ। ੧੦।

ਦੋਹਰਾ

ਪਾਨਿ ਭਰਾਯੋ ਰਾਵ ਤੇ ਨਿਜੁ ਕਰ ਝਾਂਟਿ ਮੁੰਡਾਇ।

ਹੋਡ ਜੀਤ ਲੇਤੀ ਭਈ ਤਿਨ ਅਬਲਾਨ ਦਿਖਾਇ। ੧੧। ੧।

*ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਨਬਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੦। ੩੬੦੦। ਅਫਜ਼ੁੰ।*

ਚੌਪਈ

ਏਕ ਲਹੌਰ ਛਤ੍ਰਿਜਾ ਰਹੈ। ਰਾਇ ਪ੍ਰਬੀਨ ਤਾਹਿ ਜਗ ਕਹੈ।
ਅਪ੍ਰਮਾਨ ਤਿਹ ਪ੍ਰਭਾ ਬਿਰਾਜੈ। ਦੇਵ ਜਨਨਿ ਕੋ ਲਖਿ ਮਨੁ ਲਾਜੈ। ੧।

ਦੋਹਰਾ

ਏਕ ਮੁਗਲ ਤਿਹ ਨ੍ਰਾਤ ਕੈ ਰੀਝਯੋ ਅੰਗ ਨਿਹਾਰਿ।

ਗਿਰਿਯੋ ਮੁਰਛਨਾ ਹ੍ਵੈ ਧਰਨਿ ਬਿਰਹਾ ਤਨ ਗਯੋ ਮਾਰਿ। ੨।

ਚੌਪਈ

ਧਾਮ ਆਨ ਇਕ ਸਖੀ ਬੁਲਾਈ। ਬਾਤ ਸਭੈ ਤਿਹ ਤੀਰ ਜਤਾਈ।
ਜੋ ਮੋ ਕੋ ਤੂ ਤਾਹਿ ਮਿਲਾਵੈ। ਅਪੁਨੇ ਮੁਖ ਮਾਗੈ ਸੋ ਪਾਵੈ। ੩।

ਤਬ ਸੋ ਸਖੀ ਧਾਮ ਤਿਹ ਗਈ। ਐਸੋ ਬਚਨ ਬਖਾਨਤ ਭਈ।
ਮਾਤਾ ਤੋਰਿ ਬੁਲਾਵਤ ਤੇ ਕੋ। ਤਾ ਤੇ ਪਠੈ ਦਯੋ ਹ੍ਵਾ ਮੋ ਕੋ। ੪।

ਉਸ ਨੇ ਝਰੋਖੇ ਵਿਚ ਬੈਠ ਕੇ ਰਾਜੇ ਨੂੰ ਵਿਖਾਲੀ ਦਿੱਤੀ। ਰਾਜਾ ਉਸ ਦੇ ਰੂਪ ਉਤੇ ਮੋਹਿਤ ਹੋ ਗਿਆ। (ਰਾਜਾ ਮਨ ਵਿਚ ਸੋਚਣ ਲਗਾ ਕਿ) ਜੇ ਇਕ ਵਾਰ ਮੈਂ ਇਸ ਨੂੰ ਪ੍ਰਾਪਤ ਕਰ ਲਵਾਂ ਤਾਂ ਹਜ਼ਾਰ ਜਨਮ ਤਕ (ਇਸ ਤੋਂ) ਵਾਰਨੇ ਜਾਵਾਂ।੪।

ਦਾਸੀ ਭੇਜ ਕੇ ਉਸ ਨੂੰ ਬੁਲਾ ਲਿਆ ਅਤੇ ਪ੍ਰੀਤ ਸਹਿਤ ਰਤੀ ਰਸ ਨੂੰ ਪੈਦਾ ਕੀਤਾ। ਇਸਤਰੀ ਤਦ ਬੇਹੋਸ਼ ਹੋ ਗਈ ਅਤੇ ਮੂੰਹੋਂ ਪਾਣੀ ਪਾਣੀ ਕਹਿਣ ਲਗੀ।੫।

ਤਦ ਰਾਜਾ ਆਪ ਉਠ ਕੇ ਗਿਆ ਅਤੇ ਉਸ ਨੂੰ ਪਾਣੀ ਪਿਲਾਣ ਲਗਾ। ਪਾਣੀ ਪੀਣ ਨਾਲ ਫਿਰ ਉਸ ਨੂੰ ਹੋਸ਼ ਆਈ ਅਤੇ ਰਾਜੇ ਨੇ ਫਿਰ ਉਸ ਦਾ ਚੁੰਬਣ ਲਿਆ।੬।

ਜਦ ਉਹ ਇਸਤਰੀ ਜ਼ਰਾ ਹੋਸ਼ ਵਿਚ ਆਈ ਤਾਂ ਫਿਰ ਕਾਮ-ਕ੍ਰੀੜਾ ਸ਼ੁਰੂ ਕਰ ਦਿੱਤੀ। ਦੋਵੇਂ ਜਵਾਨ ਸਨ, ਕੋਈ ਹਾਰ ਨਹੀਂ ਰਿਹਾ ਸੀ। ਇਸ ਤਰ੍ਹਾਂ ਰਾਜਾ ਉਸ ਨਾਲ ਰਮਣ ਕਰ ਰਿਹਾ ਸੀ।੭।

ਫਿਰ ਇਸਤਰੀ ਨੇ ਇਸ ਤਰ੍ਹਾਂ ਕਿਹਾ--ਹੇ ਰਾਜਨ! ਤੁਸੀਂ ਮੇਰੀ ਗੱਲ ਸੁਣੋ। ਮੈਂ ਵੇਦਾਂ ਪੁਰਾਣਾਂ ਵਿਚ ਸੁਣਿਆ ਹੈ ਕਿ ਇਸਤਰੀ ਦੀ ਝਾਂਟ ਮੁੰਨੀ ਨਹੀਂ ਜਾਂਦੀ।੮।

ਹਸ ਕੇ ਰਾਜੇ ਨੇ ਕਿਹਾ ਕਿ ਇਸ ਗੱਲ ਨੂੰ ਮੈਂ ਆਪਣੇ ਮਨ ਵਿਚ ਸਚ ਨਹੀਂ ਮੰਨਦਾ। ਹੇ ਇਸਤਰੀ! ਤੂੰ ਮੈਨੂੰ ਝੂਠ ਕਿਹਾ ਹੈ। ਮੈਂ ਤੇਰੀ ਝਾਂਟ ਮੁੰਨਾਂਗਾ।੯।

(ਰਾਜੇ ਨੇ) ਇਕ ਤੇਜ਼ ਉਸਤਰਾ ਮੰਗਵਾਇਆ ਅਤੇ ਰਾਜੇ ਨੇ ਆਪਣੇ ਹਥ ਵਿਚ ਲੈ ਕੇ ਚਲਾਇਆ। ਉਸ ਦੀ ਸਾਰੀ ਝਾਂਟ ਮੁੰਨ ਦਿੱਤੀ। ਇਸਤਰੀ ਤਾੜੀ ਵਜਾ ਕੇ ਹਸੀ।੧੦।
ਦੋਹਰਾ

(ਪਹਿਲਾਂ) ਰਾਜੇ ਤੋਂ ਪਾਣੀ ਭਰਵਾਇਆ (ਫਿਰ ਉਸ ਦੇ) ਹੱਥੋਂ ਝਾਂਟ ਮੁੰਨਵਾਈ। ਉਨ੍ਹਾਂ ਇਸਤਰੀਆਂ ਨੂੰ ਵਿਖਾ ਕੇ ਸ਼ਰਤ ਜਿਤ ਲਈ।੧੧।

*ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੦ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੯੦। ੩੬੦੦। ਚਲਦਾ।*

ਚੌਪਈ

ਲਾਹੌਰ ਵਿਚ ਇਕ ਛਤ੍ਰੀ-ਪੁੱਤਰੀ ਰਹਿੰਦੀ ਸੀ। ਉਸ ਨੂੰ ਸਾਰੇ ਪ੍ਰਬੀਨ ਰਾਇ ਆਖਦੇ ਸਨ। ਉਸ ਦੀ ਸੁੰਦਰਤਾ ਬੇਹਿਸਾਬੀ ਸੀ ਜਿਸ ਨੂੰ ਵੇਖ ਕੇ ਦੇਵਤਿਆਂ ਦੀਆਂ ਮਾਂਵਾਂ ਵੀ ਮਨ ਵਿਚ ਲਜਿਤ ਹੁੰਦੀਆਂ ਸਨ।੧।

ਦੋਹਰਾ

ਇਕ ਮੁਗਲ ਉਸ ਦਾ ਨਹਾਣ ਵੇਲੇ ਸ਼ਰੀਰ ਵੇਖ ਕੇ ਮੋਹਿਤ ਹੋ ਗਿਆ। ਬਿਰਹੋਂ (ਦਾ ਬਾਣ) ਵਜਣ ਕਾਰਨ (ਉਹ) ਮੂਰਛਿਤ ਹੋ ਕੇ ਧਰਤੀ ਉਤੇ ਡਿਗ ਪਿਆ।੨।

ਚੌਪਈ

ਉਸ ਨੇ ਘਰ ਆ ਕੇ ਇਕ ਦਾਸੀ ('ਸਖੀ') ਬੁਲਾਈ ਅਤੇ ਉਸ ਨੂੰ ਸਾਰੀ ਗੱਲ ਦਸੀ। ਜੇ ਤੂੰ ਮੈਨੂੰ ਉਸ ਨਾਲ ਮਿਲਾ ਦੇਵੇਂ ਤਾਂ ਆਪਣੇ ਮੂੰਹ ਮੰਗਿਆ (ਇਨਾਮ) ਪ੍ਰਾਪਤ ਕਰੋਂ।੩।

ਤਦ ਉਹ ਦਾਸੀ ਉਸ ਦੇ ਘਰ ਗਈ ਅਤੇ ਇਸ ਤਰ੍ਹਾਂ ਗੱਲ ਕਰਨ ਲਗੀ। ਤੇਰੀ ਮਾਂ ਤੈਨੂੰ ਬੁਲਾਉਂਦੀ ਹੈ। ਇਸ ਲਈ ਮੈਨੂੰ ਇਥੇ ਭੇਜਿਆ ਹੈ।੪।

ਯੋ ਜਬ ਬਚਨ ਤਾਹਿ ਤਿਹ ਕਹਿਯੋ। ਮਿਲਬ ਸੁਤਾ ਮਾਤਾ ਸੋ ਚਹਿਯੋ।
ਡੋਰੀ ਬਿਖੈ ਤਾਹਿ ਬੈਠਾਰਿਯੋ। ਦਰ ਪਰਦਨ ਦ੍ਰਿੜ ਐਚਿ ਸਵਾਰਿਯੋ। ੫।

ਤਾ ਕੋ ਦ੍ਰਿਸਟਿ ਕਛੁ ਨਹਿ ਆਵੈ। ਕੁਟਨੀ ਚਹੈ ਜਹਾ ਲੈ ਜਾਵੈ।
ਮਾਤ ਨਾਮ ਲੈ ਤਾਹਿ ਸਿਧਾਈ। ਲੈ ਕੈ ਧਾਮ ਮੁਗਲ ਕੇ ਆਈ। ੬।

ਪਰਦਾ ਤਹੀ ਉਘਾਰਾ ਜਾਈ। ਤਾਸ ਬੇਗ ਜਹ ਸੇਜ ਸੁਹਾਈ।
ਬਹਿਯਾ ਆਨਿ ਮੁਗਲ ਤਬ ਗਹੀ। ਚਿਤ ਮੈ ਚਕ੍ਰਿਤ ਚੰਚਲਾ ਰਹੀ। ੭।

ਮੇਰੇ ਧਰਮ ਲੋਪ ਅਬ ਭਯੋ। ਤੁਰਕ ਅੰਗ ਸੋ ਅੰਗ ਭਿਟਯੋ।
ਤਾ ਤੇ ਕਛੁ ਚਰਿਤ੍ਰ ਬਨਾਊ। ਜਾ ਤੇ ਛੂਟਿ ਮੁਗਲ ਤੇ ਜਾਊ। ੮।

ਅਬ ਆਇਸੁ ਤੁਮਰੋ ਜੋ ਪਾਊ। ਸਭ ਸੁੰਦਰ ਸਿੰਗਾਰ ਬਨਾਊ।
ਬਹੁਰਿ ਆਇ ਤੁਮ ਸਾਥ ਬਿਹਾਰੋ। ਤੁਮਰੋ ਚਿਤ ਕੋ ਸੋਕ ਨਿਵਾਰੋ। ੯।

ਦੋਹਰਾ

ਹਾਰ ਸਿੰਗਾਰ ਬਨਾਇ ਕੈ ਕੇਲ ਕਰੋ ਤਵ ਸੰਗ।
ਬਹੁਰਿ ਤਿਹਾਰੇ ਗ੍ਰਿਹ ਬਸੋ ਹੈ ਤੁਮ ਤ੍ਰਿਯ ਅਰਧੰਗ। ੧੦।

ਚੌਪਈ

ਯੋ ਕਹਿ ਬਚਨ ਤਹਾ ਤੇ ਗਈ। ਗ੍ਰਿਹ ਕੋ ਆਗਿ ਲਗਾਵਤ ਭਈ।
ਕੁਟਨੀ ਸਹਿਤ ਮੁਗਲ ਕੋ ਜਾਰਿਯੋ। ਬਾਲ ਆਪਨੋ ਧਰਮ ਉਬਾਰਿਯੋ। ੧੧। ੧।
ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੋ ਇਕਯਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੧। ੩੬੧੧। ਅਫਜ਼ੀ।

ਦੋਹਰਾ

ਤੇਜ ਸਿੰਘ ਰਾਜਾ ਬਡੋ ਅਪ੍ਰਮਾਨ ਜਿਹ ਰੂਪ।
ਗਾਨ ਕਲਾ ਤਾ ਕੀ ਸਖੀ ਰਤਿ ਕੇ ਰਹੈ ਸਚੂਪ। ੧।

ਚੌਪਈ

ਰਾਜਾ ਕੋ ਤਾ ਸੋ ਹਿਤ ਭਾਰੋ। ਦਾਸੀ ਤੇ ਰਾਨੀ ਕਰਿ ਡਾਰੋ।
ਜੈਸੇ ਕਰੈ ਰਸਾਇਨ ਕੋਈ। ਤਾਂਬੈ ਸੋ ਸੋਨਾ ਸੋ ਹੋਈ। ੨।

ਅੰਤਿਮ

ਰੈਨਿ ਦਿਨਾ ਤਿਹ ਧਾਮ ਰਾਵ ਜੂ ਆਵਈ।
ਕਾਮ ਕੇਲ ਨਿਸ ਦਿਨ ਤਿਸ ਸੰਗ ਕਮਾਵਈ।
ਦਾਸ ਏਕ ਪਰ ਸੋ ਦਾਸੀ ਅਟਕਤਿ ਭਈ।
ਹੋ ਪਤਿ ਕੀ ਪ੍ਰੀਤਿ ਬਿਸਾਰਿ ਤਬੈ ਚਿਤ ਤੇ ਦਈ। ੩।

ਜਦ ਉਸ ਨੇ ਉਸ ਨੂੰ ਇਹ ਗੱਲ ਕਹੀ, ਤਾਂ ਪੁੱਤਰੀ ਨੇ ਵੀ ਮਾਂ ਨੂੰ ਮਿਲਣਾ ਚਾਹਿਆ। ਉਸ ਨੂੰ ਸੁਖਪਾਲ ਵਿਚ ਬਿਠਾ ਲਿਆ ਅਤੇ ਦਰਵਾਜ਼ੇ ਦੇ ਪਰਦਿਆਂ ਨੂੰ ਚੰਗੀ ਤਰ੍ਹਾਂ ਕਸ ਕੇ ਬੰਨ੍ਹ ਦਿੱਤਾ।੫।

ਉਸ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ। ਫਫੇਕੁਟਣੀ ਭਾਵੇਂ ਉਸ ਨੂੰ ਜਿਥੇ ਚਾਹੇ ਲੈ ਜਾਏ। ਮਾਂ ਦਾ ਨਾਂ ਲੈ ਕੇ ਉਸ ਨੂੰ ਲੈ ਚਲੀ ਅਤੇ ਲੈ ਕੇ ਮੁਗਲ ਦੇ ਘਰ ਆ ਗਈ।੬।

ਉਥੇ ਜਾ ਕੇ ਪਰਦਾ ਚੁਕਿਆ ਜਿਥੇ ਤਾਸ ਬੇਗ ਸੇਜ ਉਤੇ ਡਟਿਆ ਹੋਇਆ ਸੀ। ਤਦ ਮੁਗਲ ਨੇ ਆ ਕੇ (ਉਸ ਦੀ) ਬਾਂਹ ਪਕੜ ਲਈ। (ਉਹ) ਇਸਤਰੀ ਮਨ ਵਿਚ ਹੈਰਾਨ ਰਹਿ ਗਈ।੭।

(ਸੋਚਣ ਲਗੀ ਕਿ) ਤੁਰਕ ਨੇ ਆਪਣੇ ਸ਼ਰੀਰ ਨਾਲ ਮੇਰਾ ਸ਼ਰੀਰ ਛੋਹ ਲਿਆ ਹੈ, (ਇਸ ਲਈ) ਹੁਣ ਮੇਰਾ ਧਰਮ ਭ੍ਰਸ਼ਟ ਹੋ ਗਿਆ ਹੈ। ਇਸ ਕਰ ਕੇ ਕੋਈ ਚਰਿਤ੍ਰ ਖੇਡਾਂ ਜਿਸ ਨਾਲ ਮੁਗਲ (ਦੇ ਸ਼ਿਕੰਜੇ ਤੋਂ) ਖਲਾਸ ਹੋ ਜਾਵਾਂ।੮।

(ਮੁਗਲ ਨੂੰ ਸੰਬੋਧਿਤ ਹੋ ਕੇ ਕਹਿਣ ਲਗੀ) ਜੇ ਹੁਣ ਤੁਹਾਡੀ ਆਗਿਆ ਹੋਵੇ ਤਾਂ ਮੈਂ ਸਭ ਤਰ੍ਹਾਂ ਦੇ ਸੁੰਦਰ ਸਿੰਗਾਰ ਕਰ ਲਵਾਂ। ਫਿਰ ਆ ਕੇ ਤੁਹਾਡੇ ਨਾਲ ਰਮਣ ਕਰਾਂ ਅਤੇ ਤੁਹਾਡੇ ਚਿਤ ਦੇ ਦੁਖ ਨੂੰ ਦੂਰ ਕਰ ਦਿਆਂ।੯।

ਦੌਹਰਾ

ਹਾਰ ਸਿੰਗਾਰ ਕਰ ਕੇ ਤੁਹਾਡੇ ਨਾਲ ਕੇਲ ਕਰਾਂਗੀ। ਫਿਰ ਤੁਹਾਡੇ ਘਰ ਤੁਹਾਡੀ ਅਰਧੰਗਨੀ ਬਣ ਕੇ ਵਸਾਂਗੀ।੧੦।

ਚੌਪਈ

ਇਹ ਕਹਿ ਕੇ (ਉਹ) ਉਥੋਂ ਚਲੀ ਗਈ ਅਤੇ ਘਰ ਨੂੰ (ਬਾਹਰੋਂ) ਅੱਗ ਲਗਾ ਦਿੱਤੀ। (ਇਸ ਤਰ੍ਹਾਂ) ਫਫੇਕੁਟਣੀ ਸਮੇਤ ਮੁਗਲ ਨੂੰ ਸਾੜ ਦਿੱਤਾ। ਇਸਤਰੀ ਨੇ ਆਪਣੇ ਧਰਮ ਨੂੰ ਬਚਾ ਲਿਆ।੧੧।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੧ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭਾ ਹੈ। ੧੯੧। ੩੬੧੧। ਚਲਦਾ।

ਦੌਹਰਾ

ਤੇਜ ਸਿੰਘ ਨਾਂ ਦਾ ਇਕ ਵੱਡਾ ਰਾਜਾ ਸੀ ਜਿਸ ਦਾ ਰੂਪ ਅਤਿ ਸੁੰਦਰ ਸੀ। ਉਸ ਦੀ ਗਾਨ ਕਲਾ ਨਾਂ ਦੀ ਇਕ ਦਾਸੀ ਸੀ ਜੋ ਰਤੀ (ਕਾਮ ਦੇਵ ਦੀ ਪਤਨੀ) ਵਾਂਗ ਸੁੰਦਰ ਸੀ।੧।

ਚੌਪਈ

ਰਾਜੇ ਦਾ ਉਸ ਨਾਲ ਬਹੁਤ ਪ੍ਰੇਮ ਸੀ (ਜਿਸ ਕਰ ਕੇ ਉਸ ਨੂੰ) ਦਾਸੀ ਤੋਂ ਰਾਣੀ ਬਣਾ ਦਿੱਤਾ ਸੀ। ਜਿਵੇਂ ਕੋਈ ਕਿਸੇ ਰਸਾਇਣ ਨਾਲ ਤਾਂਬੇ ਨੂੰ ਸੋਨਾ ਬਣਾ ਦਿੰਦਾ ਹੈ।੨।

ਅੰਤਲ

ਰਾਤ ਦਿਨ ਰਾਜਾ ਉਸ ਦੇ ਘਰ ਆਉਂਦਾ ਅਤੇ ਦਿਨ ਰਾਤ ਉਸ ਨਾਲ ਕਾਮ-ਕ੍ਰੀੜਾ ਕਰਦਾ। ਇਕ ਦਾਸ ਨਾਲ ਉਹ ਦਾਸੀ ਅਟਕ ਗਈ ਅਤੇ ਪਤੀ (ਰਾਜੇ) ਦੀ ਪ੍ਰੀਤ ਨੂੰ ਤਦ ਦਿਲੋਂ ਭੁਲਾ ਦਿੱਤਾ।੩।

ਤਿਲ ਚੁਗਨਾ ਪਰ ਗਾਨ ਕਲਾ ਅਟਕਤ ਭਈ।
ਨ੍ਰਿਪ ਕੀ ਪ੍ਰੀਤਿ ਬਿਸਾਰਿ ਤੁਰਤ ਚਿਤ ਤੇ ਦਈ।
ਜੋ ਦਾਸੀ ਸੋ ਪ੍ਰੇਮ ਪੁਰਖੁ ਕੋਊ ਠਾਨਈ।
ਹੋ ਪ੍ਰਿਯ ਪ੍ਰਿਯ ਤਾ ਕੋ ਸਭ ਹੀ ਲੋਕ ਬਖਾਨਈ। ੪।

ਸੰਗ ਦਾਸੀ ਕੈ ਦਾਸ ਕਹਿਯੋ ਮੁਸਕਾਇ ਕੈ।
ਸੰਗ ਹਮਾਰੇ ਚਲੇ ਪ੍ਰੀਤਿ ਉਪਜਾਇ ਕੈ।
ਕਾਮ ਕੇਲ ਕਰਿ ਜੀਹੈ ਕਛੂ ਨ ਲੀਜਿਯੈ।
ਹੋ ਗਾਨ ਕਲਾ ਜੂ ਬਚਨ ਹਮਾਰੇ ਕੀਜਿਯੈ। ੫।

ਉਠ ਦਾਸੀ ਸੰਗ ਚਲੀ ਪ੍ਰੀਤਿ ਉਪਜਾਇ ਕੈ।
ਨ੍ਰਿਪ ਕੀ ਓਰ ਨਿਹਾਰਿ ਨ ਰਹੀ ਲਜਾਇ ਕੈ।
ਜੋ ਦਾਸੀ ਸੋ ਪ੍ਰੇਮ ਪੁਰਖ ਉਪਜਾਵਈ।
ਹੋ ਅੰਤ ਸ੍ਰਾਨ ਕੀ ਮ੍ਰਿਤੁ ਮਰੈ ਪਛੁਤਾਵਈ। ੬।

ਚਾਰਿ ਪਹਰ ਮੈ ਚਾਰਿ ਕੋਸ ਮਾਰਗ ਚਲਿਯੋ।
ਜੋ ਕੰਦੂਪ ਕੋ ਦੂਪ ਹੁਤੇ ਸਭੁ ਹੀ ਦਲਿਯੋ।
ਚਹੂੰ ਓਰ ਭ੍ਰਮਿ ਭ੍ਰਮਿ ਤੇ ਹੀ ਪੁਰ ਆਵਹੀ।
ਹੋ ਗਾਨ ਕਲਾ ਤਿਲ ਚੁਗਨ ਨ ਪੈਡੋ ਪਾਵਹੀ। ੭।

ਅਧਿਕ ਸ੍ਰਮਿਤ ਤੇ ਭਏ ਹਾਰਿ ਗਿਰਿ ਕੈ ਪਰੈ।
ਜਨੁਕ ਘਾਵ ਬਿਨੁ ਕੀਏ ਆਪ ਹੀ ਤੇ ਮਰੈ।
ਅਧਿਕ ਛੁਧਾ ਜਬ ਲਗੀ ਦੁਹਨਿ ਕੋ ਆਇ ਕੈ।
ਹੋ ਤਬ ਦਾਸੀ ਸੋ ਦਾਸ ਕਹਿਯੋ ਦੁਖ ਪਾਇ ਕੈ। ੮।

ਗਾਨ ਕਲਾ ਤੁਮ ਪਰੋ ਸੁ ਬੁਰਿ ਅਪੁਨੀ ਕਰੋ।
ਖਰਿ ਕੋ ਟੁਕਰਾ ਹਾਥ ਹਮਾਰੇ ਪੈ ਧਰੋ।
ਦਾਸ ਜਬੇ ਖੈਬੈ ਕੋ ਕਛੂ ਨ ਪਾਇਯੋ।
ਹੋ ਅਧਿਕ ਕੋਪ ਤਬ ਚਿਤ ਕੇ ਬਿਖੈ ਬਢਾਇਯੋ। ੯।

ਮਾਰ ਕੂਟਿ ਦਾਸੀ ਕੋ ਦਯੋ ਬਹਾਇ ਕੈ।
ਆਪਨ ਗਯੋ ਫਲ ਚੁਗਨ ਮਹਾ ਬਨ ਜਾਇ ਕੈ।
ਬੇਰ ਭਖਤ ਤਾ ਕੋ ਹਰਿਜਛ ਨਿਹਾਰਿਯੋ।
ਹੋ ਤਿਲ ਚੁਗਨਾ ਕੋ ਪਕਰ ਭਛ ਕਰਿ ਡਾਰਿਯੋ। ੧੦।

ਬਹਤ ਬਹਤ ਦਾਸੀ ਸਰਿਤਾ ਮਹਿ ਤਹਿ ਗਈ।
ਜਹਾ ਆਇ ਸ੍ਵਾਰੀ ਨ੍ਰਿਪ ਕੀ ਨਿਕਸਤ ਭਈ।
ਨਿਰਖਿ ਪ੍ਰਿਯਾ ਰਾਜਾ ਤਿਹ ਲਿਯੋ ਨਿਕਾਰਿ ਕੈ।
ਹੋ ਭੇਦ ਅਭੇਦ ਨ ਮੂਰਖ ਸਕਿਯੋ ਬਿਚਾਰਿ ਕੈ। ੧੧।

ਚੌਪਈ

ਦਾਸੀ ਕਾਢ ਨਦੀ ਤੇ ਲਿਯੋ। ਬੈਠ ਤੀਰ ਐਸੇ ਬਚ ਕਿਯੋ।
ਕਿਹ ਨਿਮਿਤ ਕੈ ਹ੍ਵਾ ਤੈ ਆਈ। ਸੋ ਕਹਿਯੈ ਮੁਹਿ ਪ੍ਰਗਟ ਜਤਾਈ। ੧੨।

ਤਿਲ ਚੁਗਨਾ (ਨਾਂ ਦੇ ਦਾਸ ਉਤੇ) ਗਾਨ ਕਲਾ ਮੋਹਿਤ ਹੋ ਗਈ। (ਉਸ ਨੇ) ਰਾਜੇ ਦੀ ਪ੍ਰੀਤ ਤੁਰਤ ਦਿਲੋਂ ਭੁਲਾ ਦਿੱਤੀ। ਜੋ ਕੋਈ ਮਰਦ ਦਾਸੀ ਨਾਲ ਪ੍ਰੇਮ ਪਾ ਲੈਂਦਾ ਹੈ, ਤਾਂ ਉਸ ਨੂੰ ਸਾਰੇ ਲੋਕ ਧਿੱਕਾਰਦੇ ਹਨ।੪।

ਦਾਸੀ ਨੂੰ ਦਾਸ ਨੇ ਹਸ ਕੇ ਕਿਹਾ ਕਿ ਪ੍ਰੇਮ ਵਿਕਸਿਤ ਕਰ ਕੇ ਮੇਰੇ ਨਾਲ ਚਲ। ਸਾਨੂੰ ਕੁਝ ਨਹੀਂ ਚਾਹੀਦਾ, ਬਸ ਕਾਮ-ਕ੍ਰੀੜਾ ਕਰ ਕੇ ਜੀਵਾਂਗੇ। ਹੇ ਗਾਨ ਕਲਾ! ਮੇਰੀ ਗੱਲ ਮੰਨ ਲੈ।੫।

ਪ੍ਰੇਮ ਵਸ ਹੋਈ ਦਾਸੀ (ਉਸ ਨਾਲ) ਉਠ ਕੇ ਚਲ ਪਈ ਅਤੇ ਲਜਾ ਦੀ ਮਾਰੀ ਨੇ ਰਾਜੇ ਵਲ ਵੇਖਿਆ ਤਕ ਨਹੀਂ। ਜੋ ਮਰਦ ਦਾਸੀ ਨਾਲ ਪ੍ਰੇਮ ਲਗਾਉਂਦਾ ਹੈ, ਉਹ ਅੰਤ ਵਿਚ ਪਛਤਾਉਂਦਾ ਹੋਇਆ ਕੁੱਤੇ ਦੀ ਮੌਤ ਮਰਦਾ ਹੈ।੬।

(ਉਨ੍ਹਾਂ ਨੇ) ਚਾਰ ਪਹਿਰਾਂ ਵਿਚ ਚਾਰ ਕੋਹ ਪੈਂਡਾ ਮਾਰ ਲਿਆ। ਕਾਮ ਦਾ ਜੋ ਘਮੰਡ ਸੀ, (ਉਸ) ਸਾਰੇ ਨੂੰ ਦਲ ਦਿੱਤਾ। ਚੌਹਾਂ ਪਾਸੇ ਘੁੰਮ ਘੁੰਮ ਕੇ (ਆਪਣੇ) ਨਗਰ ਨੂੰ ਹੀ ਪਰਤ ਆਏ। ਗਾਨ ਕਲਾ ਅਤੇ ਤਿਲ ਚੁਗਨ ਰਸਤਾ ਨ ਲਭ ਸਕੇ।੭।

ਬਹੁਤ ਥਕ ਜਾਣ ਕਰ ਕੇ ਉਹ ਹਾਰ ਕੇ ਡਿਗ ਪਏ, ਮਾਨੋ ਬਿਨਾ ਜ਼ਖ਼ਮ ਖਾਇਆਂ ਆਪ ਹੀ ਮਰ ਗਏ ਹੋਣ। ਜਦ ਦੋਹਾਂ ਨੂੰ ਬਹੁਤ ਭੁਖ ਆਣ ਲਗੀ ਤਾਂ ਦਾਸੀ ਨੂੰ ਦਾਸ ਨੇ ਦੁਖੀ ਹੋ ਕੇ ਕਿਹਾ।੮।

ਹੇ ਗਾਨ ਕਲਾ! ਤੂੰ ਆਪਣੀ ਯੋਨੀ ਪਰੇ ਕਰ ਅਤੇ (ਖਾਣ ਲਈ) ਖਲ੍ਹੀ ਦਾ ਟੁਕੜਾ ਮੇਰੇ ਹੱਥ ਉਤੇ ਰਖ। ਜਦ ਦਾਸ ਨੂੰ ਖਾਣ ਲਈ ਕੁਝ ਹਾਸਲ ਨ ਹੋਇਆ ਤਾਂ ਉਹ ਚਿਤ ਵਿਚ ਬਹੁਤ ਗੁੱਸੇ ਹੋਇਆ।੯।

(ਉਸ ਨੇ) ਮਾਰ ਕੁਟ ਕੇ ਦਾਸੀ ਨੂੰ (ਨਦੀ ਵਿਚ) ਵਹਾ ਦਿੱਤਾ ਅਤੇ ਆਪ ਵੱਡੇ ਬਨ ਵਿਚ ਫਲ ਚੁਗਣ ਲਈ ਚਲਾ ਗਿਆ। ਉਸ ਨੂੰ ਬੇਰ ਖਾਂਦਿਆਂ ਸ਼ੇਰ ('ਹਰਿਜਛ') ਨੇ ਵੇਖਿਆ ਅਤੇ ਤਿਲ ਚੁਗਨਾ ਨੂੰ ਪਕੜ ਕੇ ਖਾ ਲਿਆ।੧੦।

ਦਾਸੀ ਨਦੀ ਵਿਚ ਰੁੜ੍ਹਦੀ ਰੁੜ੍ਹਦੀ ਉਥੇ ਜਾ ਪਹੁੰਚੀ ਜਿਥੇ ਰਾਜੇ ਦੀ ਸਵਾਰੀ ਨਿਕਲ ਰਹੀ ਸੀ। ਪ੍ਰਿਯਾ ਨੂੰ ਵੇਖ ਕੇ ਰਾਜੇ ਨੇ ਉਸ ਨੂੰ ਕਢਵਾ ਲਿਆ। ਉਹ ਮੂਰਖ ਕੁਝ ਭੇਦ ਅਭੇਦ ਨ ਸਮਝ ਸਕਿਆ।੧੧।

ਚੌਪਈ

ਦਾਸੀ ਨੂੰ ਨਦੀ ਵਿਚੋਂ ਰਾਜੇ (ਨੇ ਕਢਵਾ) ਲਿਆ ਅਤੇ ਕੰਢੇ ਉਤੇ ਬੈਠ ਕੇ ਇਸ ਤਰ੍ਹਾਂ ਗੱਲ ਕੀਤੀ। (ਰਾਜੇ ਨੇ ਪੁਛਿਆ--) ਤੂੰ ਕਿਸ ਲਈ ਇਥੇ ਆਈ ਹੈਂ। ਇਹ (ਸਾਰੀ ਵਿਬਿਆ) ਮੈਨੂੰ ਸਪਸ਼ਟ ਰੂਪ ਵਿਚ ਦਸ।੧੨।

ਜਬ ਤੁਮ ਅਖੇਟਕਹਿ ਸਿਧਾਏ। ਬਹੁ ਚਿਰ ਭਯੋ ਗ੍ਰਿਹ ਕੋ ਨਹਿ ਆਏ।
ਤੁਮ ਬਿਨੁ ਮੈ ਅਤਿਹਿ ਅਕੁਲਾਈ। ਤਾ ਤੇ ਬਨ ਗਹਿਰੇ ਮੋ ਆਈ। ੧੩।

ਜਬ ਮੈ ਅਧਿਕ ਤ੍ਰਿਖਾਤੁਰ ਭਈ। ਪਾਨਿ ਪਿਵਨ ਸਰਿਤਾ ਢਿਗ ਗਈ।
ਫਿਸਲਿਯੋ ਪਾਵ ਨਦੀ ਮੋ ਪਰੀ। ਅਧਿਕ ਕ੍ਰਿਪਾ ਕਰ ਤੁਮਹਿ ਨਿਕਰੀ। ੧੪।

ਦੋਹਰਾ

ਨੀਚ ਸੰਗ ਕੀਜੈ ਨਹੀ ਸੁਨਹੋ ਮੀਤ ਕੁਮਾਰ।
ਭੇਡ ਪੂਛਿ ਭਾਏ ਨਦੀ ਕੋ ਗਹਿ ਉਤਰਿਯੋ ਪਾਰ। ੧੫।
ਪਾਨੀ ਉਦਰ ਤਾ ਕੋ ਭਰਿਯੋ ਦਾਸ ਨਦੀ ਗਯੋ ਭਾਰਿ।
ਬਿਨੁ ਪ੍ਰਾਨਨ ਅਬਲਾ ਭਈ ਸਕਿਯੋ ਨ ਨ੍ਰਿਪ ਬੀਚਾਰਿ। ੧੬।
ਫਲ ਭਛਤ ਜਛਨ ਗਹਿਯੋ ਦਾਸ ਨਾਸ ਕੋ ਕੀਨ।
ਦਾਸਨਿ ਕੈ ਸੰਗ ਦੋਸਤੀ ਮਤਿ ਕਰਿਯਹੁ ਮਤਿ ਹੀਨ। ੧੭। ੧।
*ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਾਨਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੯੨। ੩੬੨੮। ਅਫਸ੍ਰੀ।*

ਚੌਪਈ

ਤਿਰਦਸਿ ਕਲਾ ਏਕ ਬਰ ਨਾਰੀ। ਚੋਰਨ ਕੀ ਅਤਿ ਹੀ ਹਿਤਕਾਰੀ।
ਜਹਾ ਕਿਸੂ ਕਾ ਦਰਬੁ ਤਕਾਵੈ। ਹੀਂਗ ਲਗਾਇ ਤਹਾ ਉਠਿ ਆਵੈ। ੧।
ਹੀਂਗ ਬਾਸ ਤਸਕਰ ਜਹ ਪਾਵੈ। ਤਿਸੀ ਠੌਰ ਕਹ ਸਾਂਧਿ ਲਗਾਵੈ।
ਤਿਹ ਠਾ ਰਹੈ ਸਾਹੁ ਇਕ ਭਾਰੀ। ਤ੍ਰਿਦਸਿ ਕਲਾ ਤਾਹੁ ਸੋ ਬਿਹਾਰੀ। ੨।
ਹੀਂਗ ਲਗਾਇ ਤ੍ਰਿਯ ਚੋਰ ਲਗਾਏ। ਕਰਤੇ ਕੇਲ ਸਾਹੁ ਚਿਤ ਆਏ।
ਤਾ ਸੋ ਤੁਰਤ ਖਬਰਿ ਤ੍ਰਿਯ ਕਰੀ। ਮੀਤ ਤਿਹਾਰੀ ਮਾਤ੍ਰਾ ਹਰੀ। ੩।

ਚੋਰ ਚੋਰ ਤਬ ਸਾਹੁ ਪੁਕਾਰਿਯੋ। ਅਰਧ ਆਪਨੋ ਦਰਬੁ ਉਚਾਰਿਯੋ।
ਦੁਹੰਅਨ ਤਾਹਿ ਹਿਤੁ ਕਰਿ ਮਾਨ੍ਯੋ। ਮੂਰਖ ਭੇਦ ਨ ਕਾਹੂ ਜਾਨ੍ਯੋ। ੪।

ਅਰਧ ਬਾਟਿ ਚੋਰਨ ਤਿਹ ਦੀਨੋ। ਆਧੋ ਦਰਬੁ ਸਾਹੁ ਤੇ ਲੀਨੋ।
ਦੁਹੰਅਨ ਤਾਹਿ ਲਖਿਯੋ ਹਿਤਕਾਰੀ। ਮੂਰਖ ਕਿਨੂੰ ਨ ਬਾਤ ਬਿਚਾਰੀ। ੫।

ਚੋਰ ਲਾਇ ਪਾਹਰੂ ਜਗਾਏ। ਇਹ ਚਰਿਤ੍ਰ ਤੇ ਦੋਊ ਭੁਲਾਏ।
ਤਸਕਰ ਕਹੈ ਹਮਾਰੀ ਨਾਰੀ। ਸਾਹੁ ਲਖ੍ਯੋ ਮੋਰੀ ਹਿਤਕਾਰੀ। ੬।

(ਦਾਸੀ ਨੇ ਕਿਹਾ-- ਹੇ ਰਾਜਨ!) ਜਦ ਤੁਸੀਂ ਸ਼ਿਕਾਰ ਖੇਡਣ ਗਏ ਸੋ ਅਤੇ ਬਹੁਤ ਸਮੇਂ ਲਈ ਘਰ ਨਹੀਂ ਪਰਤੇ ਸੋ। ਤਾਂ ਤੁਹਾਡੇ ਬਿਨਾ ਮੈਂ ਬਹੁਤ ਵਿਆਕੁਲ ਹੋ ਗਈ ਸਾਂ। ਇਸ ਲਈ ਸੰਘਣੇ ਬਨ ਵਿਚ ਆ ਗਈ।੧੩।

ਜਦ ਮੈਂ ਪਿਆਸ ਨਾਲ ਬੇਹਾਲ ਹੋ ਗਈ ਤਾਂ ਪਾਣੀ ਪੀਣ ਲਈ ਨਦੀ ਦੇ ਕੰਢੇ ਗਈ। ਪੈਰ ਫਿਸਲ ਗਿਆ (ਅਤੇ ਮੈਂ) ਨਦੀ ਵਿਚ ਡਿਗ ਪਈ। ਤੁਸੀਂ ਬਹੁਤ ਕ੍ਰਿਪਾ ਕਰ ਕੇ ਨਦੀ ਵਿਚੋਂ ਕਢਵਾਇਆ।੧੪।

ਦੌਹਰਾ

ਹੇ ਮਿਤਰ ਰਾਜ ਕੁਮਾਰ! ਸੁਣੋ, ਨੀਚ ਦਾ ਕਦੇ ਵੀ ਸੰਗ ਨਹੀਂ ਕਰਨਾ ਚਾਹੀਦਾ। (ਕਿਉਂਕਿ) ਭੇਡ ਦੀ ਪੂਛ ਪਕੜ ਕੇ ਭਾਏਂ ਵਿਚ (ਹੜੀ ਹੋਈ) ਨਦੀ ਨੂੰ ਕੀ ਕੋਈ ਪਾਰ ਕਰ ਸਕਦਾ ਹੈ?।੧੫। ਦਾਸ (ਉਸ ਦਾਸੀ ਨੂੰ) ਨਦੀ ਵਿਚ ਸੁਟ ਗਿਆ ਅਤੇ ਉਸ ਦਾ ਪੇਟ ਪਾਣੀ ਨਾਲ ਭਰ ਗਿਆ। (ਜਿਸ ਕਰ ਕੇ) ਇਸਤਰੀ ਮਰ ਗਈ, ਪਰ ਰਾਜਾ ਇਸ ਨੂੰ ਵਿਚਾਰ ਨ ਸਕਿਆ।੧੬। ਫਲ ਖਾਂਦੇ ਦਾਸ ਨੂੰ ਸ਼ੇਰ ('ਜਛਨ') ਨੇ ਪਕੜ ਕੇ ਨਸ਼ਟ ਕਰ ਦਿੱਤਾ। ਇਸ ਲਈ ਹੇ ਮਤਹੀਨੋ! ਦਾਸਾਂ ਨਾਲ ਦੇਸਤੀ ਨ ਕਰੋ।੧੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੨ਵੇਂ ਚਰਿਤ੍ਰ ਦੀ ਸਮਾਪਤੀ,
ਸਭਾ ਸੁਭ ਹੈ। ੧੯੨। ੩੬੨੮। ਚਲਦਾ।

ਚੌਪਈ

ਤਿਰਦਸ ਕਲਾ ਨਾਂ ਦੀ ਇਕ ਉਤਮ ਇਸਤਰੀ ਸੀ ਜੋ ਚੋਰਾਂ ਦੀ ਬਹੁਤ ਹਿਤਕਾਰੀ ਸੀ। ਜਿਥੇ ਕਿਸੇ ਦਾ ਧਨ ਵੇਖਦੀ, ਉਥੇ ਹਿੰਗ ਲਗਾ ਕੇ ਆ ਜਾਂਦੀ।੧।

ਜਿਥੇ ਹਿੰਗ ਦੀ ਵਾਸਨਾ ਚੋਰਾਂ ਨੂੰ ਮਿਲਦੀ, ਉਥੇ ਆ ਕੇ ਸੰਨ੍ਹ ਲਗਾ ਲੈਂਦੇ। ਉਥੇ ਇਕ ਬਹੁਤ ਵੱਡਾ ਸ਼ਾਹ ਰਹਿੰਦਾ ਸੀ। ਤਿਰਦਸ ਕਲਾ ਉਸ ਨਾਲ ਰਮਣ ਕਰਦੀ ਸੀ।੨।

(ਉਸ ਨੇ ਸ਼ਾਹ ਦੇ ਘਰ) ਹਿੰਗ ਲਗਾ ਕੇ ਫਿਰ ਚੋਰ ਲਗਾ ਦਿੱਤੇ (ਭਾਵ ਚੋਰਾਂ ਤੋਂ ਸੰਨ੍ਹ ਮਰਵਾ ਦਿੱਤੀ) ਅਤੇ ਕੇਲ-ਕ੍ਰੀੜਾ ਕਰਦੀ ਨੂੰ ਸ਼ਾਹ ਦਾ ਧਿਆਨ ਆ ਗਿਆ (ਅਰਥਾਤ ਸ਼ਾਹ ਦੀ ਚੋਰੀ ਦਾ ਚੇਤਾ ਆ ਗਿਆ)। ਉਸ ਨੂੰ ਝਟ ਖਬਰ ਕਰ ਦਿੱਤੀ ਕਿ ਹੇ ਮਿਤਰ! ਤੇਰਾ ਧਨ ਲੁਟਿਆ ਗਿਆ ਹੈ।੩।

ਤਦ ਸ਼ਾਹ ਨੇ 'ਚੋਰ ਚੋਰ' ਕਹਿ ਕੇ ਰੋਲਾ ਪਾਇਆ ਅਤੇ ਆਪਣੇ ਅੱਧੇ ਧਨ (ਦੇ ਬਚ ਜਾਣ ਦੀ ਗੱਲ ਵੀ) ਕਹਿ ਦਿੱਤੀ। ਦੋਹਾਂ ਨੇ ਉਸ (ਇਸਤਰੀ) ਨੂੰ ਹਿਤੂ ਕਰ ਕੇ ਸਮਝਿਆ ਅਤੇ ਕਿਸੇ ਮੁਰਖ ਨੇ ਭੇਦ ਨੂੰ ਨਹੀਂ ਸਮਝਿਆ।੪।

ਅੱਧਾ ਧਨ ਉਸ ਨੂੰ ਚੋਰਾਂ ਨੇ ਵੰਡਾ ਦਿੱਤਾ ਅਤੇ ਅੱਧਾ ਧਨ ਸ਼ਾਹ ਤੋਂ ਲੈ ਲਿਆ। ਦੋਹਾਂ ਨੇ ਉਸ ਨੂੰ (ਆਪਣਾ) ਹਿਤਕਾਰੀ ਸਮਝਿਆ। ਕਿਸੇ ਮੁਰਖ ਨੇ ਗੱਲ ਨੂੰ ਨ ਸਮਝਿਆ।੫।

(ਪਹਿਲਾਂ ਸ਼ਾਹ ਦੇ ਘਰ) ਚੋਰ ਲਗਾ ਦਿੱਤੇ (ਅਤੇ ਫਿਰ) ਪਹਿਰੇਦਾਰ ਜਗਾ ਦਿੱਤੇ। ਇਸ ਚਰਿਤ੍ਰ ਨਾਲ ਦੋਵੇਂ ਭਰਮਾ ਦਿੱਤੇ। ਚੋਰ ਕਹਿੰਦੇ ਸਨ ਕਿ ਇਹ ਸਾਡੀ ਇਸਤਰੀ ਹੈ ਅਤੇ ਸ਼ਾਹ ਸਮਝਦਾ ਸੀ ਕਿ ਮੇਰੀ ਖੈਰਖ਼ਾਹ ਹੈ।੬।

ਦੋਹਰਾ

ਚੰਚਲਾਨ ਕੇ ਚਰਿਤ ਕੋ ਸਕਤ ਨ ਕੋਊ ਪਾਇ।

ਵਹ ਚਰਿਤ੍ਰ ਤਾ ਕੋ ਲਖੈ ਜਾ ਕੇ ਸ੍ਯਾਮ ਸਹਾਇ। ੭। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਤਿਰਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੩। ੩੬੩੫। ਅਫ਼ਜ਼ੀ।

ਦੋਹਰਾ

ਦੇਵਰਾਨ ਹੰਭੂਰ ਕੋ ਰਾਜਾ ਏਕ ਰਹੈ।

ਨਾਰਾ ਕੋ ਹੋਛਾ ਘਨੇ ਸਭ ਜਗ ਤਾਹਿ ਕਹੈ। ੧।

ਏਕ ਦਿਸਾਰਿਨ ਸੋ ਰਹੈ ਤਾ ਕੀ ਪ੍ਰੀਤਿ ਅਪਾਰ।

ਤਿਨ ਨ ਬੁਲਾਯੋ ਧਾਮ ਕੋ ਆਪੁ ਗਯੋ ਬਿਸੰਭਾਰ। ੨।

ਅਤਿਲ

ਜਬ ਆਯੋ ਨ੍ਰਿਪ ਧਾਮ ਦਿਸਾਰਿਨਿ ਜਾਨਿਯੋ।

ਨਿਜੁ ਪਤਿ ਸੋ ਸਭ ਹੀ ਤਿਨ ਭੇਦ ਬਖਾਨਿਯੋ।

ਖਾਤ ਬਿਥੈ ਰਾਜਾ ਕੋ ਗਹਿ ਤਿਨ ਡਾਰਿਯੋ।

ਹੋ ਪਕਰਿ ਪਾਨਹੀ ਹਾਥ ਬਹੁਤ ਬਿਧਿ ਮਾਰਿਯੋ। ੩।

ਪ੍ਰਥਮ ਕੇਲ ਕਰਿ ਨ੍ਰਿਪ ਕੋ ਧਾਮ ਬੁਲਾਇਯੋ।

ਬਨੀ ਨ ਤਾ ਸੋ ਪਤਿ ਸੋ ਭੇਦ ਜਤਾਇਯੋ।

ਪਨਿਨ ਮਾਰਿ ਖਤ ਡਾਰ ਉਪਰ ਕਾਂਟਾ ਦਏ।

ਹੋ ਚਿਤ ਮੋ ਤ੍ਰਾਸ ਬਿਚਾਰਿ ਪੁਰਖੁ ਤ੍ਰਿਯ ਭਜਿ ਗਏ। ੪।

ਚੌਪਈ

ਪ੍ਰਾਤ ਸਭੈ ਖੋਜਨ ਨ੍ਰਿਪ ਲਾਗੇ। ਰਾਨਿਨ ਸਹਿਤ ਸੋਕ ਅਨੁਰਾਗੇ।

ਖਤਿਯਾ ਪਰੇ ਰਾਵ ਜੂ ਪਾਏ। ਤਹ ਤੇ ਕਾਢਿ ਧਾਮ ਲੈ ਆਏ। ੫। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਆ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਚੁਰਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੪। ੩੬੪੦। ਅਫ਼ਜ਼ੀ।

ਦੋਹਰਾ

ਨੌਕੋਟੀ ਮਰਵਾਰ ਕੇ ਜਸਵੰਤ ਸਿੰਘ ਨਰੇਸ।

ਜਾ ਕੀ ਮਾਨਤ ਆਨਿ ਸਭ ਰਘੁਬੰਸੀਸ੍ਵਰ ਦੇਸ। ੧।

ਚੌਪਈ

ਮਾਨਮਤੀ ਤਿਹ ਕੀ ਬਰ ਨਾਰੀ। ਜਨੁਕ ਚੀਰ ਚੰਦ੍ਰਮਾ ਨਿਕਾਰੀ।

ਬਿਤਨ ਪ੍ਰਭਾ ਦੂਜੀ ਤਿਹ ਰਾਨੀ। ਜਾ ਸਮ ਲਖੀ ਨ ਕਿਨੂੰ ਬਖਾਨੀ। ੨।

ਦੋਹਰਾ

ਇਸਤਰੀਆਂ ਦੇ ਚਰਿਤ੍ਰ ਨੂੰ ਕੋਈ ਵੀ ਪਾ ਨਹੀਂ ਸਕਿਆ। ਉਹੀ ਇਨ੍ਹਾਂ ਦੇ ਚਰਿਤ੍ਰ ਨੂੰ ਸਮਝ ਸਕਦਾ ਹੈ, ਜਿਸ ਦੇ ਪਰਮਾਤਮਾ ਸਹਾਇਕ ਹੋਣ।੭।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹਾਡੇ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯੩। ੩੬੩੫। ਚਲਦਾ।

ਦੋਹਰਾ

ਦੇਵਰਾਨ ਨਾਂ ਦਾ ਹੰਡੂਰ ਦਾ ਇਕ ਰਾਜਾ ਸੀ। ਸਾਰਾ ਜਗਤ ਉਸ ਨੂੰ ਨਾਤੇ ਦਾ ਹੋਲਾ ਸਮਝਦਾ ਸੀ (ਭਾਵੇਂ ਕਾਮੀ ਰੁਚੀ ਵਾਲਾ ਹੀ ਸਮਝਦੇ ਸਨ)।੧। ਉਸ ਦੀ ਇਕ ਪਰਦੇਸ਼ ਨਾਲ ਬਹੁਤ ਪ੍ਰੀਤ ਸੀ। ਉਸ ਨੂੰ ਘਰ ਨ ਬੁਲਾਇਆ, ਸਗੋਂ ਆਪ ਹੀ ਬੇਸਮਝਾਂ ਵਾਂਗ (ਉਸ ਦੇ ਘਰ) ਚਲਾ ਗਿਆ।੨।

ਅਤਿਲ

ਜਦ ਪਰਦੇਸ਼ ਨੇ ਰਾਜੇ ਨੂੰ ਘਰ ਆਇਆ ਜਾਣਿਆ ਤਾਂ ਆਪਣੇ ਪਤੀ ਨੂੰ ਸਾਰਾ ਭੇਦ ਦਸ ਦਿੱਤਾ। ਉਸ ਨੇ ਰਾਜੇ ਨੂੰ ਫੜ ਕੇ ਟੋਏ ਵਿਚ ਸੁਟ ਦਿੱਤਾ ਅਤੇ ਹੱਥ ਵਿਚ ਜੁਤੀ ਪਕੜ ਕੇ ਚੰਗੀ ਤਰ੍ਹਾਂ ਮਾਰਿਆ।੩।

ਪਹਿਲਾਂ ਰਾਜੇ ਨਾਲ ਘਰ ਬੁਲਾ ਕੇ ਕਾਮ-ਕ੍ਰੀੜਾ ਕੀਤੀ। ਉਸ ਨਾਲ (ਕਿਸੇ ਗੱਲੋਂ) ਨ ਬਣੀ ਤਾਂ ਪਤੀ ਨੂੰ ਭੇਦ ਦਸ ਦਿੱਤਾ। (ਉਸ ਨੂੰ) ਜੁਤੀਆਂ ਨਾਲ ਮਾਰ ਕੇ ਅਤੇ ਟੋਏ ਵਿਚ ਸੁਟ ਕੇ ਉਪਰ ਕੰਡੇ (ਕੰਡਿਆਂ ਵਾਲੇ ਛਾਪੇ) ਰਖ ਦਿੱਤੇ। ਮਨ ਵਿਚ ਡਰੇ ਹੋਏ ਮਰਦ ਅਤੇ ਇਸਤਰੀ (ਦੋਵੇਂ) ਭਜ ਗਏ।੪।

ਚੌਪਈ

ਸਵੇਰ ਹੋਣ ਤੇ ਸਾਰੇ ਰਾਜੇ ਨੂੰ ਖੋਜਣ ਲਗੇ। ਰਾਣੀਆਂ ਸਮੇਤ (ਸਾਰੇ ਕਰਮਚਾਰੀ) ਸੋਗ ਵਿਚ ਦੁਖੀ ਹੋ ਗਏ। (ਉਨ੍ਹਾਂ ਨੇ) ਰਾਜੇ ਨੂੰ ਟੋਏ ਵਿਚ ਪਿਆ ਵੇਖਿਆ। ਉਥੋਂ ਕਢ ਕੇ ਘਰ ਲੈ ਆਏ। ੫।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੁਹਾਡੇ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯੪। ੩੬੪੦। ਚਲਦਾ।

ਦੋਹਰਾ

ਮਾਰਵਾਰ ਨੌਕੋਟੀ ਦਾ ਜਸਵੰਤ ਸਿੰਘ ਨਾਂ ਦਾ ਰਾਜਾ ਸੀ ਜਿਸ ਦੀ ਸਾਰੇ ਰਘੂਵੰਸ਼ੀ ਰਾਜੇ ਅਧੀਨਗੀ ਸਵੀਕਾਰ ਕਰਦੇ ਸਨ।੧।

ਚੌਪਈ

ਮਾਨਵਤੀ ਉਸ ਦੀ ਸੁੰਦਰ ਇਸਤਰੀ ਸੀ। ਮਾਨੋ ਚੰਦ੍ਰਮਾ ਨੂੰ ਚੀਰ ਕੇ ਕਢੀ ਹੋਵੇ। ਬਿਤਨ ਪ੍ਰਭਾ ਨਾਂ ਦੀ ਉਸ ਦੀ ਦੂਜੀ ਰਾਣੀ ਸੀ। ਜਿਸ ਵਰਗੀ ਹੋਰ ਕੋਈ ਨ ਵੇਖੀ ਗਈ ਸੀ, ਨ ਸੁਣੀ ਗਈ ਸੀ।੨।

ਕਾਬਲ ਦਰੋ ਬੰਦ ਜਬ ਭਯੋ। ਲਿਖਿ ਐਸੇ ਖਾਂ ਮੀਰ ਪਠਯੋ।
ਅਵਰੰਗ ਬੋਲਿ ਜਸਵੰਤਹਿ ਲੀਨੋ। ਤਵਨੈ ਠੌਰ ਭੇਜਿ ਕੈ ਦੀਨੋ। ੩।

ਅਤਿਲ

ਛੋਰਿ ਜਹਾਨਾਬਾਦ ਤਹਾ ਜਸਵੰਤ ਗਯੋ।
ਜੋ ਕੋਊ ਯਾਕੀ ਭਯੋ ਸੰਘਾਰਤ ਤਿਹ ਭਯੋ।
ਆਇ ਮਿਲਿਯੋ ਤਾ ਕੋ ਸੋ ਲਿਯੋ ਉਬਾਰਿ ਕੈ।
ਹੋ ਡੰਡਿਆ ਬੰਗਸਤਾਨ ਪਠਾਨ ਸੰਘਾਰਿ ਕੈ। ੪।

ਜੀਵ ਅਨਮਨੋ ਕਿਤਕ ਦਿਨਨ ਤਾ ਕੋ ਭਯੋ।
ਤਾ ਤੇ ਜਸਵੰਤ ਸਿੰਘ ਨਿਪਤਿ ਸੁਰ ਪੁਰ ਗਯੋ।
ਦੁਮਤਿ ਦਹਨ ਅਧੁਤਮ ਪ੍ਰਭਾ ਤਹ ਆਇ ਕੈ।
ਹੋ ਤਰੁਨਿ ਇਤ੍ਯਾਦਿਕ ਤ੍ਰਿਯ ਸਭ ਜਰੀ ਬਨਾਇ ਕੈ। ੫।

ਡੀਕ ਅਗਨਿ ਕੀ ਉਠੀ ਰਾਨਿਯਨ ਯੋ ਕਿਯੋ।
ਨਮਸਕਾਰ ਕਰਿ ਸਪਤ ਪ੍ਰਦਫਿਨ ਕੋ ਦਿਯੋ।
ਕੂਦਿ ਕੂਦਿ ਕਰਿ ਪਰੀ ਨਰੋਰ ਨਚਾਇ ਕੈ।
ਹੋ ਜਨੁਕ ਗੰਗ ਕੇ ਮਾਝ ਅਪਛਰਾ ਆਇ ਕੈ। ੬।

ਦੌਹਰਾ

ਬਿਤਨ ਕਲਾ ਦੁਤਿਮਾਨ ਮਤਿ ਚਲੀ ਜਰਨ ਕੇ ਕਾਜ।
ਦੁਰਗ ਦਾਸ ਸੁਨਿ ਗਤਿ ਤਿਸੈ ਰਾਖਿਯੋ ਕੋਟਿ ਇਲਾਜ। ੭।

ਮੇੜਤੋਸ ਥਾਰੇ ਉਦਰ ਸੁਨਿ ਰਾਨੀ ਮਮ ਬੈਨ।
ਮੈ ਨ ਮਿਲੋ ਹਜਰਤਿ ਤਨੈ ਜਾਸਾਂ ਅਪਨੇ ਐਨ। ੮।

ਚੌਪਈ

ਤਬ ਹਾਡੀ ਪਤਿ ਸੋ ਨਹਿ ਜਰੀ। ਲਰਿਕਨ ਕੀ ਆਸਾ ਜਿਯ ਧਰੀ।
ਛੋਰਿ ਪਿਸੌਰ ਦਿਲੀ ਕੋ ਆਏ। ਸਹਿਰ ਲਹੌਰ ਪੂਤ ਦੇ ਜਾਏ। ੯।

ਜਬ ਰਾਨੀ ਦਿਲੀ ਮੋ ਗਈ। ਹਜਰਤਿ ਕੋ ਐਸੀ ਸੁਧਿ ਭਈ।
ਸੋਊਅਨ ਕਹਿਯੋ ਇਨੈ ਮੁਹਿ ਦੀਜੈ। ਤੁਮ ਮਨਸਬ ਜਸਵੰਤ ਕੋ ਲੀਜੈ। ੧੦।

ਰਨਿਯਨ ਕੋ ਸੋਊਅਨ ਨਹਿ ਦਯੋ। ਹਜਰਤਿ ਸੈਨ ਪਠਾਵਤ ਭਯੋ।
ਰਨਛੋਰੈ ਇਹ ਭਾਤਿ ਉਚਾਰੋ। ਨਰ ਕੋ ਭੇਸ ਸਭੈ ਤੁਮ ਧਾਰੋ। ੧੧।

ਖਾਨ ਪੁਲਾਦ ਜਬੈ ਚਤ੍ਰਿ ਆਏ। ਤਬ ਰਨਿਯਨ ਯੋ ਬਚਨ ਸੁਨਾਏ।
ਹਮੈ ਨਗਜ ਸੈਨਾ ਮੋ ਦੀਜੈ। ਹਿੰਦੂ ਧਰਮ ਰਾਖਿ ਕਰਿ ਲੀਜੈ। ੧੨।

ਜਦੋਂ ਕਾਬਲ ਦਾ ਦਰਾ (ਵੈਰੀਆਂ ਨੇ) ਬੰਦ ਕਰ ਦਿੱਤਾ ਤਾਂ ਮੀਰ ਖਾਨ ਨੇ (ਬਾਦਸ਼ਾਹ ਨੂੰ) ਇਸ ਤਰ੍ਹਾਂ ਲਿਖ ਭੇਜਿਆ। ਔਰੰਗਜ਼ੇਬ ਨੇ ਜਸਵੰਤ ਸਿੰਘ ਨੂੰ ਬੁਲਾ ਲਿਆ (ਅਤੇ ਉਸ ਨੂੰ) ਉਸ ਜਗ੍ਹਾ ਵਲ ਭੇਜ ਦਿੱਤਾ।੩।

ਅਤਿਲ

ਜਸਵੰਤ ਸਿੰਘ ਜਹਾਨਾਬਾਦ ਨੂੰ ਛੱਡ ਕੇ ਉਧਰ ਗਿਆ। ਜੋ ਵੀ ਕੋਈ ਬਾਗੀ ਹੋਇਆ, ਉਸ ਨੂੰ ਮਾਰ ਦਿੱਤਾ। ਜੋ ਉਸ ਨੂੰ ਅਗੋਂ (ਅਧੀਨਗੀ ਦੇ ਭਾਵ ਨਾਲ) ਆ ਕੇ ਮਿਲਦਾ, ਉਸ ਨੂੰ ਬਚਾ ਲੈਂਦਾ। ਉਸ ਨੇ ਡੰਡੀਆ ਅਤੇ ਬੰਗਸਤਾਨ ਦੇ ਪਠਾਣਾਂ ਦੀ ਮਾਰ ਕੇ (ਸਫ਼ਾਈ ਕਰ ਦਿੱਤੀ)।੪।

ਉਸ ਦਾ ਕਈ ਦਿਨ ਜੀ ਖ਼ਰਾਬ ਰਿਹਾ (ਅਰਥਾਤ ਭੀਮਾਰ ਰਿਹਾ) ਜਿਸ ਕਰ ਕੇ ਰਾਜਾ ਜਸਵੰਤ ਸਿੰਘ ਸਵਰਗ ਨੂੰ ਚਲਾ ਗਿਆ। ਦੁਮਤਿ ਦਹਨ ਅਤੇ ਅਧ੍ਰਮ ਪ੍ਰਭਾ ਉਥੇ ਆ ਕੇ ਅਤੇ ਹੋਰ ਇਸਤਰੀਆਂ ਨਾਲ ਰਲ ਕੇ ਸਾਰੀਆਂ (ਰਾਜੇ ਨਾਲ) ਸਤੀ ਹੋ ਗਈਆਂ।੫।

(ਜਦ) ਅੱਗ ਦੀ ਲਾਟ ('ਡੀਕ') ਉਠੀ ਤਾਂ ਰਾਣੀਆਂ ਨੇ ਇੰਜ ਕੀਤਾ। ਸੱਤ ਪ੍ਰਦੱਛਣਾ ਦੇ ਕੇ ਨਮਸਕਾਰ ਕੀਤਾ। ਫਿਰ ਹੱਥਾਂ ਵਿਚ ਨਾਰੀਅਲ ਉਛਾਲਦੀਆਂ ਹੋਈਆਂ (ਅਗਨੀ ਵਿਚ) ਕੁਦ ਕੁਦ ਕੇ ਜਾ ਪਈਆਂ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਅਪੱਛਰਾਵਾਂ ਨੇ ਗੰਗਾ ਵਿਚ ਛਾਲਾਂ ਮਾਰੀਆਂ ਹੋਣ।੬।

ਦੌਹਰਾ

ਬਿਤਨ ਕਲਾ ਅਤੇ ਦੁਤਿਮਾਨ ਮਤਿ ਵੀ ਸੜਨ ਲਈ ਚਲੀਆਂ। ਦੁਰਗ ਦਾਸ ਨੇ ਇਹ ਸਥਿਤੀ ਸੁਣ ਕੇ ਬਹੁਤ ਯਤਨਾਂ ਨਾਲ ਉਨ੍ਹਾਂ ਨੂੰ ਰੋਕ ਲਿਆ (ਭਾਵੇਂ ਬਚਾ ਲਿਆ)।੭। ਹੇ ਰਾਣੀ! ਮੇਰੀ ਗੱਲ ਸੁਣੋ। ਮਾਰਵਾੜ ਦਾ (ਹੋਣ ਵਾਲਾ) ਰਾਜਾ ਤੁਹਾਡੇ ਪੇਟ ਵਿਚ ਹੈ। (ਉਹ ਕਹਿਣ ਲਗੀ) ਮੈਂ ਬਾਦਸ਼ਾਹ ਨੂੰ ਨਹੀਂ ਮਿਲਾਂਗੀ ਅਤੇ ਆਪਣੇ ਘਰ ਜਾਵਾਂਗੀ।੮।

ਚੌਪਈ

ਤਦ ਹਾਡੀ (ਰਾਜਪੂਤ ਰਾਣੀ) ਪਤੀ ਨਾਲ ਨ ਸੜੀ ਅਤੇ ਲੜਕਿਆਂ ਦੀ ਆਸ ਮਨ ਵਿਚ ਰਖ ਲਈ। ਪਿਸ਼ਾਵਰ ਨੂੰ ਛੱਡ ਕੇ ਦਿੱਲੀ ਵਲ ਚਲ ਪਈਆਂ। ਲਾਹੌਰ ਸ਼ਹਿਰ ਵਿਚ ਆ ਕੇ ਦੋ ਪੁੱਤਰਾਂ ਨੂੰ ਜਨਮ ਦਿੱਤਾ।੯।

ਜਦ ਰਾਣੀ ਦਿੱਲੀ ਪਹੁੰਚੀ ਤਾਂ ਬਾਦਸ਼ਾਹ ਨੂੰ ਇਸ ਦਾ ਪਤਾ ਲਗ ਗਿਆ। (ਤਾਂ ਬਾਦਸ਼ਾਹ ਨੇ) ਸਾਊਆਂ ਨੂੰ ਕਿਹਾ ਕਿ ਇਨ੍ਹਾਂ (ਰਾਣੀਆਂ) ਨੂੰ ਮੇਰੇ ਹਵਾਲੇ ਕਰ ਦਿਓ ਅਤੇ ਤਸੀਂ ਜਸਵੰਤ ਸਿੰਘ ਦਾ ਰੁਤਬਾ ਸੰਭਾਲ ਲਵੋ।੧੦।

ਸਾਊਆਂ ਨੇ ਰਾਣੀਆਂ ਨੂੰ ਦਿੱਤੀਆਂ ਤਾਂ ਬਾਦਸ਼ਾਹ ਨੇ (ਉਨ੍ਹਾਂ ਪਿਛੇ) ਸੈਨਾ ਚੜ੍ਹਾ ਦਿੱਤੀ। ਰਣਛੋੜ ਨੇ ਇਸ ਤਰ੍ਹਾਂ ਕਿਹਾ ਕਿ ਤੁਸੀਂ ਸਾਰੀਆਂ ਮਰਦਾਵਾਂ ਭੇਸ ਧਾਰ ਲਵੋ।੧੧।

ਜਦ ਪੁਲਾਦ ਖਾਨ ਚੜ੍ਹ ਕੇ ਆ ਗਿਆ ਤਦ ਰਾਣੀਆਂ ਨੇ ਇਸ ਤਰ੍ਹਾਂ ਬਚਨ ਸੁਣਾਏ। ਸਾਨੂੰ ਨਗਜ (ਪਹਾੜੀ) ਸੈਨਾ ਦੇ ਹਵਾਲੇ ਕਰ ਦਿਓ ਤਾਂ ਜੋ ਅਸੀਂ (ਆਪਣੇ) ਹਿੰਦੂ ਧਰਮ ਨੂੰ ਬਚਾ ਸਕੀਏ।੧੨।

ਨਾਵਨ ਕੋ ਸੁਭ ਵਾਰੋ ਦਿਯੋ। ਬਾਲਨ ਸਹਿਤ ਦੇਸ ਮਗੁ ਲਿਯੋ।
ਰਜਪੂਤਨ ਰੂਮਾਲ ਫਿਰਾਏ। ਹਮ ਮਿਲਨੇ ਹਜਰਤਿ ਕੋ ਆਏ। ੧੩।

ਤਿਨ ਕੋ ਕਿਨੀ ਨ ਚੋਟਿ ਚਲਾਈ। ਇਹ ਰਾਨੀ ਹਜਰਤਿ ਪਹ ਆਈ।
ਤੁਪਕ ਤਲੋ ਤੈ ਜਬੈ ਉਬਰੇ। ਤਬ ਹੀ ਕਾਢਿ ਕ੍ਰਿਪਾਨੈ ਪਰੇ। ੧੪।

ਜੋਨੈ ਸੂਰ ਸਰੋਹੀ ਬਹੈ। ਜੈਬੋ ਟਿਕੈ ਨ ਬਖਤਰ ਰਹੈ।
ਏਕੈ ਤੀਰ ਏਕ ਅਸਵਾਰਾ। ਏਕੈ ਘਾਇ ਏਕ ਗਜ ਭਾਰਾ। ੧੫।

ਜਾ ਪਰ ਪਰੈ ਖੜਗ ਕੀ ਧਾਰਾ। ਜਨੁਕ ਬਹੇ ਬਿਰਛ ਪਰ ਆਰਾ।
ਕਟਿ ਕਟਿ ਸੁਭਟ ਧਰਨਿ ਪਰ ਪਰਹੀ। ਚਟਪਟ ਆਨਿ ਅਪਛਰਾ ਬਰਹੀ। ੧੬।

ਦੋਹਰਾ

ਰਨਛੋਰੈ ਰਘੁਨਾਥ ਸਿੰਘ ਕੀਨੋ ਕੋਪ ਅਪਾਰ।
ਸਾਹ ਝਰੋਖਾ ਕੇ ਤਰੇ ਬਾਹਤ ਭੇ ਹਥਿਯਾਰ। ੧੭।

ਭੁਜੰਗ ਛੰਦ

ਕਹੂੰ ਪੋਪ ਬਾਕੈ ਕਹੂੰ ਬਾਨ ਛੂਟੈ। ਕਹੂੰ ਬੀਰ ਬਾਨੀਨ ਕੇ ਬਕਤ੍ਰ ਟੂਟੈ।
ਕਹੂੰ ਬਾਜ ਮਾਰੇ ਗਜਾਰਾਜ ਜੂਝੈ। ਕਟੇ ਕੋਟਿ ਜੋਧਾ ਨਹੀ ਜਾਤ ਬੂਝੈ। ੧੮।

ਅਤਿਲ

ਖਾਇ ਟਾਕਿ ਆਫੂਐ ਰਾਜ ਸਭ ਰਿਸਿ ਭਰੇ।
ਪੋਸਤ ਭਾਂਗ ਸਰਾਬ ਪਾਨ ਕਰਿ ਅਤਿ ਲਰੇ।
ਸਾਹ ਝਰੋਖਾ ਤਰੈ ਚਰਿਤ੍ਰ ਦਿਖਾਇ ਕੈ।
ਹੋ ਰਨਛੋਰਾ ਸੁਰ ਲੋਕ ਗਏ ਸੁਖ ਪਾਇ ਕੈ। ੧੯।

ਰਨਛੋਰਹਿ ਰਘੁਨਾਥ ਨਿਰਖਿ ਕਰਿ ਰਿਸਿ ਭਰਿਯੋ।
ਤਾ ਤੇ ਤੁਰੈ ਧਵਾਇ ਜਾਇ ਦਲ ਮੈ ਪਰਿਯੋ।
ਜਾ ਕੋ ਬਹੈ ਸਰੋਹੀ ਰਹੈ ਨ ਬਾਜ ਪਰ ।
ਹੋ ਗਿਰੈ ਮੂਰਛਨਾ ਖਾਇ ਤੁਰਤ ਸੇ ਭੂਮਿ ਪਰ। ੨੦।

ਧਨਿ ਧਨਿ ਔਰੰਗਸਾਹ ਤਿਨੈ ਭਾਖਤ ਭਯੋ।
ਘੇਰਹੁ ਇਨ ਕੋ ਜਾਇ ਦਲਹਿ ਆਇਸ ਦਯੋ।
ਜੋ ਐਸੇ ਦੋ ਚਾਰ ਔਰ ਭਟ ਧਾਵਹੀ।
ਹੋ ਬੰਕ ਲੰਕ ਗੜ ਜੀਤਿ ਛਿਨਿਕ ਮੋ ਲਯਾਵਹੀ। ੨੧।

ਇਸ਼ਨਾਨ ਕਰਨ ਦਾ ਭੁਲਾਵਾ ਦੇ ਕੇ ਬਾਲਕਾਂ ਸਮੇਤ (ਉਨ੍ਹਾਂ ਨੇ ਆਪਣੇ) ਦੇਸ ਦਾ ਰਸਤਾ ਪਕੜਿਆ। ਤਦ ਰਾਜਪੂਤਨੀਆਂ ਨੇ ਰੁਮਾਲ ਫਿਰਾਏ ਕਿ ਅਸੀਂ ਬਾਦਸ਼ਾਹ ਨੂੰ ਮਿਲਣ ਲਈ ਆਈਆਂ ਹਾਂ। ੧੩।

ਉਨ੍ਹਾਂ ਉਤੇ ਕਿਸੇ ਨੇ ਹਮਲਾ ਨ ਕੀਤਾ। (ਅਤੇ ਸਮਝਿਆ ਕਿ) ਇਹ ਰਾਣੀ ਬਾਦਸ਼ਾਹ ਕੋਲ ਆਈ ਹੈ। ਜਦ ਇਹ ਬੰਦੂਕਾਂ ਦੀ ਮਾਰ ਤੋਂ ਨਿਕਲ ਆਈਆਂ, ਤਦ ਹੀ ਕ੍ਰਿਪਾਨਾਂ ਕਢ ਕੇ ਪੈ ਗਈਆਂ। ੧੪।

ਜਿਸ ਵੀ ਸੂਰਮੇ ਉਤੇ ਤਲਵਾਰ ਚਲਾਉਂਦੀਆਂ ਸਨ, ਤਾਂ ਨ ਲੋਹੇ ਦੇ ਕਢ ('ਜੈਬੋ') ਟਿਕਦੇ ਸਨ ਅਤੇ ਨ ਹੀ ਕਵਚ। ਇਕ ਸਵਾਰ ਲਈ ਇਕ ਤੀਰ ਅਤੇ ਇਕ ਵੱਡੇ ਹਾਥੀ ਲਈ (ਕਿਰਪਾਨ ਦਾ) ਇਕ ਜ਼ਖਮ (ਕਾਫ਼ੀ ਸਨ)। ੧੫।

ਜਿਸ ਉਤੇ ਵੀ ਤਲਵਾਰ ਦੀ ਧਾਰ ਪੈਂਦੀ ਸੀ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਬ੍ਰਿਛ ਉਤੇ ਆਰਾ ਚਲ ਰਿਹਾ ਹੋਵੇ। ਸੂਰਵੀਰ ਕਟ ਕਟ ਕੇ ਧਰਤੀ ਉਤੇ ਡਿਗ ਰਹੇ ਸਨ। (ਅਤੇ ਉਨ੍ਹਾਂ ਨੂੰ) ਝਟਪਟ ਆ ਕੇ ਅਪਛਰਾਵਾਂ ਵਰ ਰਹੀਆਂ ਸਨ। ੧੬।

ਦੌਹਰਾ

ਰਣਛੇੜ ਅਤੇ ਰਘੁਨਾਥ ਸਿੰਘ ਨੇ ਬਹੁਤ ਕ੍ਰੋਧ ਕੀਤਾ। ਬਾਦਸ਼ਾਹ ਦੇ ਝਰੋਖੇ ਹੇਠਾਂ ਹਥਿਆਰ ਚਲਾਉਣ ਲਗੇ। ੧੭।

ਭੁਜੰਗ ਛੰਦ

ਕਿਤੇ ਸੁੰਦਰ ਤਲਵਾਰਾਂ ਚਲਦੀਆਂ ਸਨ ਅਤੇ ਕਿਤੇ ਬਾਣ ਛੂਟਦੇ ਸਨ ਅਤੇ ਕਿਤੇ ਬਾਣਾਂ ਵਾਲੇ ਸੂਰਮਿਆਂ ਦੇ ਕਵਚ ਟੁੱਟੇ ਹੋਏ ਸਨ। ਕਿਤੇ ਘੋੜੇ ਮਾਰੇ ਗਏ ਸਨ ਅਤੇ ਕਿਤੇ ਵੱਡੇ ਹਾਥੀ ਜੂਝੇ ਪਏ ਸਨ। ਬੇਸ਼ੁਮਾਰ ਯੋਧੇ ਕਟੇ ਪਏ ਸਨ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ ਸੀ। ੧੮।

ਅੰਤਲ

ਚਾਰ ਮਾਸੇ ਅਫ਼ੀਮ ਖਾ ਕੇ ਸਾਰੇ ਰਾਜੇ ਕ੍ਰੋਧ ਵਿਚ ਆ ਗਏ। ਪੋਸਤ, ਭੰਗ ਅਤੇ ਸ਼ਰਾਬ ਦਾ ਸੇਵਨ ਕਰ ਕੇ ਖੂਬ ਲੜੇ। ਬਾਦਸ਼ਾਹ ਦੇ ਝਰੋਖੇ ਹੇਠਾਂ ਚਰਿਤ੍ਰ ਵਿਖਾ ਕੇ ਰਣਛੇੜ ਸੁਖ ਪੂਰਵਕ ਸਵਰਗ ਨੂੰ ਚਲਾ ਗਿਆ। ੧੯।

ਰਣਛੇੜ ਨੂੰ (ਮਰਿਆ) ਵੇਖ ਕੇ ਰਘੁਨਾਥ ਬਹੁਤ ਰੋਹ ਵਿਚ ਆ ਗਿਆ। ਇਸ ਲਈ ਘੋੜੇ ਨੂੰ ਭਜਾ ਕੇ ਦਲ ਵਿਚ ਪਹੁੰਚ ਗਿਆ। ਜਿਸ ਨੂੰ ਤਲਵਾਰ ਵਜਦੀ ਸੀ, ਉਹ ਘੋੜੇ ਉਤੇ ਸਵਾਰ ਨਹੀਂ ਰਹਿ ਸਕਦਾ ਸੀ। ਉਹ ਤੁਰਤ ਮੂਰਛਿਤ ਹੋ ਕੇ ਧਰਤੀ ਉਤੇ ਡਿਗ ਪੈਂਦਾ ਸੀ। ੨੦।

ਉਨ੍ਹਾਂ ਨੂੰ ਵੇਖ ਕੇ ਔਰੰਗਜ਼ੇਬ ਵੀ ਧੰਨ ਧੰਨ ਕਹਿਣ ਲਗਾ। (ਅਤੇ ਆਪਣੀ) ਸੈਨਾ ਨੂੰ ਆਗਿਆ ਦਿੱਤੀ ਕਿ ਇਨ੍ਹਾਂ ਨੂੰ ਜਾ ਕੇ ਘੇਰ ਲਵੋ। ਜੇ ਇਹੋ ਜਿਹੇ ਦੋ ਚਾਰ ਸੂਰਮੇ ਆ ਪਏ ਤਾਂ ਉਹ ਲੰਕਾ ਦੇ ਸੁੰਦਰ ਕਿਲ੍ਹੇ ਨੂੰ ਵੀ ਛਿਣ ਵਿਚ ਜਿਤ ਲਿਆਉਣਗੇ। ੨੧।

ਹਾਕਿ ਹਾਕਿ ਕਰਿ ਮਹਾ ਬੀਰ ਸੂਰਾ ਧਏ।
 ਠਿਲਾ ਠਿਲੀ ਬਰਛਿਨ ਸੋ ਕਰਤ ਤਹਾ ਭਏ।
 ਕੜਾਕੜੀ ਮੈਦਾਨ ਮਚਾਯੋ ਆਇ ਕਰ।
 ਹੋ ਭਾਤਿ ਭਾਤਿ ਬਾਦਿਤ੍ਰ ਅਨੇਕ ਬਜਾਇ ਕਰ। ੨੨।

ਚੌਪਈ

ਤੁਮਲ ਜੁਧ ਮਚਤ ਤਹ ਭਯੋ। ਲੈ ਰਘੁਨਾਥ ਸੈਨ ਸਮੁਹਯੋ।
 ਭਾਤਿ ਭਾਤਿ ਸੋ ਬਜੇ ਨਗਾਰੇ। ਖੇਤਿ ਮੰਡਿ ਸੂਰਮਾ ਹਕਾਰੇ। ੨੩।
 ਗਹਿ ਗਹਿ ਸਸਤ੍ਰ ਸੂਰਮਾ ਧਾਏ। ਦੇਵ ਅਦੇਵ ਬਿਲੋਕਨ ਆਏ।
 ਜਾ ਪਰ ਦੋਇ ਕਰੰਧਰ ਧਰੈ। ਏਕ ਸੁਭਟ ਤੇ ਦੋ ਦੋ ਕਰੈ। ੨੪।
 ਜਾ ਕੈ ਅੰਗ ਸਰੋਹੀ ਬਹੀ। ਤਾ ਕੀ ਗ੍ਰੀਵ ਸੰਗ ਨਹਿ ਰਹੀ।
 ਜਾ ਕੈ ਲਗਿਯੋ ਕੁਹਕਤੋ ਬਾਨਾ। ਪਲਕ ਏਕ ਮੈ ਤਜੈ ਪਰਾਨਾ। ੨੫।
 ਜਾ ਕੈ ਘਾਇ ਗੁਰਜ ਕੋ ਲਾਗਿਯੋ। ਤਾ ਕੋ ਪ੍ਰਾਨ ਦੇਹ ਤਜਿ ਭਾਗਿਯੋ।
 ਹਾਹਾਕਾਰ ਪਖਰਿਯਾ ਕਰਹੀ। ਰਾਠੋਰਨ ਕੇ ਪਾਲੇ ਪਰਹੀ। ੨੬।

ਸਵੈਯਾ

ਆਨਿ ਪਰੇ ਰਿਸਿ ਠਾਨਿ ਰਠੋਰ ਚਹੂੰ ਦਿਸ ਤੇ ਕਰ ਆਯੁਧ ਲੀਨੇ।
 ਬੀਰ ਕਰੋਰਿਨ ਕੇ ਸਿਰ ਤੋਰਿ ਸੁ ਹਾਥਨ ਕੇ ਹਲਕਾਹਿਨ ਦੀਨੇ।
 ਰੁੰਡ ਪਰੇ ਕਹੂੰ ਰੁੰਡ ਨ੍ਰਿਪਾਨ ਕੇ ਬੁੰਡ ਹਯਾਨ ਕੇ ਜਾਤ ਨ ਚੀਨੇ।
 ਕੰਬਰ ਕੇ ਬਹੁ ਟੰਬਰ ਅੰਬਰ ਅੰਬਰ ਛੀਨਿ ਦਿਗੰਬਰ ਕੀਨੇ। ੨੭।

ਚੌਪਈ

ਐਸੀ ਭਾਤਿ ਸੁ ਭਟ ਬਹੁ ਮਾਰੇ। ਰਘੁਨਾਥੋ ਸੁਰ ਲੋਕ ਸਿਧਾਰੇ।
 ਸ੍ਵਾਮਿ ਕਾਜ ਕੇ ਪ੍ਰਾਨਹਿ ਨਿਬਾਹਿਯੋ। ਹਡਿਯਹਿ ਪੁਰੇ ਜੋਧ ਪਹੁਚਾਯੋ। ੨੮।

ਦੋਹਰਾ

ਅਤਿ ਬਰਿ ਕੈ ਭਾਰੀ ਜੁਝਯੋ ਤਨਕ ਨ ਮੋਰਿਯੋ ਅੰਗ।
 ਸੁ ਕਬਿ ਕਾਲ ਪੂਰਨ ਭਯੋ ਤਬ ਹੀ ਕਥਾ ਪ੍ਰਸੰਗ। ੨੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪਚਾਨਵੇ ਚਰਿਤ੍ਰ ਸਮਾਪਤਮ
 ਸਤ੍ਰੁ ਸੁਭਮ ਸਤ੍ਰੁ। ੧੯੫। ੩੬੬੯। ਅਫਜ਼ੀ।

ਚੌਪਈ

ਚੰਦ੍ਰਪੁਰੀ ਨਗਰੀ ਇਕ ਸੁਨੀ। ਅਪ੍ਰਤਿਮ ਕਲਾ ਰਾਨੀ ਬਹੁ ਗੁਨੀ।
 ਅੰਜਨ ਰਾਇ ਬਿਲੋਕਯੋ ਜਬ ਹੀ। ਹਰਅਰਿ ਸਰ ਮਾਰਿਯੋ ਤਿਹ ਤਬ ਹੀ। ੧।

ਸੂਰਮੇ ਲਲਕਾਰੇ ਮਾਰ ਮਾਰ ਕੇ ਅਗੇ ਵਧ ਰਹੇ ਸਨ। ਬਰਛਿਆਂ ਨਾਲ ਉਥੇ ਧੱਕਮਧੱਕੀ ਕਰ ਰਹੇ ਸਨ। (ਉਨ੍ਹਾਂ ਨੇ) ਆ ਕੇ ਕੜਾਕੇਦਾਰ ਯੁੱਧ ਮਚਾ ਦਿੱਤਾ ਹੈ ਅਤੇ ਭਾਂਤ ਭਾਂਤ ਦੇ ਅਨੇਕ ਵਾਜੇ ਵਜਾ ਦਿੱਤੇ।੨੨।

ਚੌਪਈ

ਉਥੇ ਘਮਸਾਨ ਯੁੱਧ ਹੋਇਆ। ਰਘੂਨਾਥ ਸੈਨਾ ਲੈ ਕੇ ਸਾਹਮਣੇ ਆ ਡਟਿਆ। ਭਾਂਤ ਭਾਂਤ ਦੇ ਨਗਾਰੇ ਵਜੇ। ਯੁੱਧ ਮਚਾ ਕੇ ਸੂਰਮੇ ਇਕ ਦੂਜੇ ਨੂੰ ਵੰਗਾਰਨ ਲਗੇ।੨੩।

ਸਸਤ੍ਰ ਪਕੜ ਪਕੜ ਕੇ ਸੂਰਮੇ (ਯੁੱਧ ਲਈ) ਦੌੜੇ। ਦੇਵਤੇ ਅਤੇ ਦੈਂਤ (ਜੰਗ ਨੂੰ) ਵੇਖਣ ਲਈ ਆਏ। ਜਿਸ ਉਤੇ ਦੋਹਾਂ ਹੱਥਾਂ ਵਿਚ ਧਾਰਨ ਕਰ ਕੇ (ਤਲਵਾਰ) ਮਾਰਦੇ, ਤਾਂ ਇਕ ਸੂਰਮੇ ਦੇ ਦੋ ਦੋ ਕਰ ਦਿੱਤੇ।੨੪।

ਜਿਸ ਦੇ ਸ਼ਰੀਰ ਉਤੇ ਤਲਵਾਰ ਚਲ ਗਈ, ਉਸ ਦੀ ਗਰਦਨ ਨਾਲ ਨਹੀਂ ਰਹੀ। ਜਿਸ ਨੂੰ ਸ਼ੁਕਦਾ ਹੋਇਆ ਬਣ ਲਗਦਾ, ਉਹ ਇਕ ਪਲਕ ਵਿਚ ਪ੍ਰਾਣ ਛੱਡ ਜਾਂਦਾ।੨੫।

ਜਿਸ ਨੂੰ ਗੁਰਜ ਦਾ ਵਾਰ ਵਜਦਾ, ਉਸ ਦੀ ਦੇਹ ਨੂੰ ਪ੍ਰਾਣ ਛੱਡ ਕੇ ਭਜ ਜਾਂਦੇ। ਘੋੜ ਸਵਾਰ ਹਾਹਾ-ਕਾਰ ਮਚਾ ਰਹੇ ਸਨ। (ਉਨ੍ਹਾਂ ਦਾ) ਰਾਠੋਰ ਰਾਜਪੂਤਾਂ ਨਾਲ ਪਾਲਾ ਪੈ ਗਿਆ ਸੀ।੨੬।

ਸਵੈਯਾ

ਰਾਠੋਰ ਹੱਥਾਂ ਵਿਚ ਹਥਿਆਰ ਲੈ ਕੇ ਅਤੇ ਰੋਹ ਨਾਲ ਭਰ ਕੇ ਚੌਹਾਂ ਪਾਸਿਆਂ ਤੋਂ ਆ ਪਏ। ਕਰੋੜਾਂ ਸੂਰਮਿਆਂ ਦੇ ਸਿਰ ਤੋੜ ਕੇ ਹਾਥੀਆਂ ਨੂੰ ਘੇਰ ('ਹਲਕਾਹਿਨ') ਲਿਆ। ਕਿਤੇ ਰਾਜਿਆਂ ਦੇ ਸਿਰ ਪਏ ਹਨ ਅਤੇ ਕਿਤੇ ਧੜ ਅਤੇ ਘੋੜਿਆਂ ਦੇ ਕਿਤੇ ਝੁੰਡ ਪਏ ਸਨ ਜਿਨ੍ਹਾਂ ਨੂੰ ਪਛਾਣਿਆ ਤਕ ਨਹੀਂ ਜਾ ਸਕਦਾ। ਦੁਸ਼ਾਲਿਆਂ ('ਕੰਬਰ') ਦੇ ਬਣੇ ਸੈਨਿਕ ਬਸਤ੍ਰਾਂ ('ਟੰਬਰ ਅੰਬਰ') ਨੂੰ ਖੋਹ ਕੇ ਅੰਬਰ ਹੀਨ ('ਦਿਗੰਬਰ') ਕੀਤਾ ਜਾ ਰਿਹਾ ਸੀ।੨੭।

ਚੌਪਈ

ਇਸ ਤਰ੍ਹਾਂ ਬਹੁਤ ਸਾਰੇ ਸੂਰਮੇ ਮਾਰ ਕੇ ਰਘੂਨਾਥ ਸਿੰਘ ਸਵਰਗ ਨੂੰ ਚਲੇ ਗਏ। ਸੁਆਮੀ ਦੇ ਕੰਮ ਦੇ ਪ੍ਰਣ ਨੂੰ ਨਿਭਾਇਆ ਅਤੇ ਰਾਜਪੂਤਣੀਆਂ ('ਹਡਿਯਹਿ') ਨੂੰ ਜੋਧਪੁਰ ਪਹੁੰਚਾ ਦਿੱਤਾ।੨੮।

ਦੋਹਰਾ

ਬਹੁਤ ਬਲ ਪੂਰਵਕ ਵੱਡਾ (ਸੂਰਮਾ) ਜੂਝ ਮਰਿਆ ਅਤੇ ਜ਼ਰਾ ਵੀ (ਯੁੱਧ-ਭੂਮੀ ਵਿਚੋਂ) ਅੰਗ ਨਹੀਂ ਮੋੜਿਆ। ਕਵੀ ਕਾਲ (ਕਹਿੰਦਾ ਹੈ) (ਅਰਥਾਂਤਰ) ਕਵੀ ਅਨੁਸਾਰ ਉਦੋਂ ਹੀ ਕਥਾ ਪ੍ਰਸੰਗ ਪੂਰਾ ਹੋ ਗਿਆ।੨੯।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੫ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯੫। ੩੬੬੯। ਚਲਦਾ।

ਚੌਪਈ

ਚੰਦ੍ਰਪੁਰੀ ਨਾਂ ਦੀ ਇਕ ਨਗਰੀ ਸੁਣੀਂਦੀ ਸੀ। (ਉਥੋਂ ਦੀ) ਅਪ੍ਰਤਿਮ ਕਲਾ ਨਾਂ ਦੀ ਰਾਣੀ ਬਹੁਤ ਗੁਣਵਾਨ ਸੀ। (ਉਸ ਨੇ) ਜਦੋਂ ਹੀ ਅੰਜਨ ਰਾਇ ਨੂੰ ਵੇਖਿਆ ਤਦੋਂ ਹੀ ਉਸ ਨੂੰ ਸ਼ਿਵ ਦੇ ਵੈਰੀ (ਕਾਮ ਦੇਵ) ਨੇ ਤੀਰ ਮਾਰਿਆ।੧।

ਤਾ ਕੋ ਧਾਮ ਬੋਲਿ ਕਰਿ ਲਿਯੋ। ਕਾਮ ਕੇਲ ਤਾ ਸੋ ਦ੍ਰਿੜ ਕਿਯੋ।
ਬਹੁਰਿ ਜਾਰ ਇਹ ਭਾਤਿ ਉਚਾਰੋ। ਜਿਨਿ ਮਤਿ ਲਖਿ ਪਤਿ ਹਨੈ ਤੁਮਾਰੋ। ੨।

ਤ੍ਰਿਯੋ ਵਾਰ

ਤੁਮ ਚਿਤ ਮੈ ਨਹਿ ਤ੍ਰਾਸ ਬਢਾਵੇ। ਹਮ ਸੋ ਦ੍ਰਿੜ ਕਰਿ ਕੇਲ ਕਮਾਵੇ।
ਮੈ ਤੁਹਿ ਏਕ ਚਰਿਤ੍ਰ ਦਿਖੈਹੋ। ਤਾ ਤੇ ਤੁਮਰੋ ਸੋਕ ਮਿਟੈਹੋ। ੩।

ਦੋਹਰਾ

ਪਤਿ ਦੇਖਤ ਤੋ ਸੋ ਰਮੋ ਗ੍ਰਿਹ ਕੋ ਦਰਬੁ ਲੁਟਾਇ।
ਨ੍ਰਿਪ ਕੋ ਸੀਸ ਝੁਕਾਇ ਹੋ ਪਗਨ ਤਿਹਾਰੇ ਲਾਇ। ੪।

ਚੌਪਈ

ਤੁਮ ਸਭ ਜੋਗ ਭੋਸ ਕੋ ਕਰੋ। ਮੋਰੀ ਕਹੀ ਕਾਨ ਮੈ ਧਰੋ।
ਮੁਕ ਮੰਤ੍ਰ ਕਛੁ ਯਾਹਿ ਸਿਖਾਵਹੁ। ਜਾ ਤੇ ਯਾ ਕੋ ਗੁਰੁ ਕਹਾਵਹੁ। ੫।
ਤਬ ਤਿਨ ਕਾਮ ਜਾਰ ਸੋਊ ਕਿਯੋ। ਮੁਕ ਮੰਤ੍ਰ ਰਾਜਾ ਕੋ ਦਿਯੋ।
ਆਪਨ ਤਾ ਕੋ ਗੁਰੁ ਕਹਾਯੋ। ਭੇਦ ਅਭੇਦ ਰਾਵ ਨਹਿ ਪਾਯੋ। ੬।
ਜਬ ਰਾਜਾ ਅੰਤਹ ਪੁਰ ਆਏ। ਤਬ ਰਾਨੀ ਯੋ ਬਚਨ ਸੁਨਾਏ।
ਗੁਰ ਜੁ ਭ੍ਰਮਾਵੈ ਰਾਇ ਨ ਭ੍ਰਮਿਯੈ। ਭਲੀ ਬੁਰੀ ਗੁਰ ਕਰੇ ਸੁ ਛਮਿਯੈ। ੭।
ਜੋ ਗੁਰ ਗ੍ਰਿਹ ਕੋ ਦਰਬੁ ਚੁਰਾਵੈ। ਸੋਕ ਤ੍ਰਿਯਾ ਤਨ ਕੇਲ ਕਮਾਵੈ।
ਜੋ ਕੁਪਿ ਕਰੈ ਖੜਗ ਕੋ ਵਾਰਾ। ਜੋ ਸਿਖ ਭ੍ਰਮਤ ਲਹੈ ਸੋ ਮਾਰਾ। ੮।
ਜਿਨ ਨੈ ਮੰਤ੍ਰ ਕਛੁ ਜਿਹ ਦਯੋ। ਤਿਨ ਗੁਰ ਮੋਲ ਸਿਖ ਕੋ ਲਯੋ।
ਭਗਨਿ ਮਾਤ ਜੋ ਰਮਤ ਨਿਹਰੀਯੈ। ਸੀਸ ਝੁਕਾਇ ਰੋਸ ਨਹਿ ਕਰੀਯੈ। ੯।

ਦੋਹਰਾ

ਸਭਾ ਪਰਬ ਭੀਤਰ ਸੁਨੀ ਜਮ ਕੀ ਕਥਾ ਰਸਾਲ।
ਬ੍ਰਯਾਸਾਸਿਨ ਸੁਕ ਬਕਤ੍ਰ ਤੇ ਸੋ ਤੁਹਿ ਕਹੋ ਉਤਾਲ। ੧੦।
ਜਮ ਰਾਜਾ ਰਿਖਿ ਏਕ ਕੋ ਘਰ ਮੈ ਕਿਯੋ ਪਯਾਨ।
ਮਾਤ ਭਗਨਿ ਰਿਖਿ ਬਾਲ ਸੋ ਰਤਿ ਮਾਨੀ ਰੁਚਿ ਮਾਨ। ੧੧।

ਚੌਪਈ

ਜਬ ਰਿਖਿ ਚਲਿ ਅਪੁਨੇ ਗ੍ਰਿਹ ਆਯੋ। ਤ੍ਰਿਯ ਸੋ ਰਮਤ ਪੁਰਖ ਲਖਿ ਪਾਯੋ।
ਧਰਮ ਬਿਚਾਰ ਨ ਤਿਹ ਕਛੁ ਕਹਿਯੋ। ਤਿਹ ਪਗ ਮਾਥ ਛੁਆਵਨ ਚਹਿਯੋ। ੧੨।

ਸਿਰ ਮੋ ਚਰਨ ਛੁਅਤ ਧਰ ਰਹਿਯੋ। ਧੰਨ੍ਯ ਧੰਨ੍ਯ ਤਾ ਕੋ ਜਮ ਕਹਿਯੋ।
ਮੈ ਹੋ ਕਾਲ ਜਗਤ ਜਿਹ ਘਾਯੋ। ਤੇਰੇ ਧਰਮ ਬਿਲੋਕਨ ਆਯੋ। ੧੩।

ਉਸ ਨੂੰ ਘਰ ਬੁਲਾ ਲਿਆ ਅਤੇ ਉਸ ਨਾਲ ਚੰਗੀ ਤਰ੍ਹਾਂ ਕਾਮ-ਕ੍ਰੀੜਾ ਕੀਤੀ। ਫਿਰ ਯਾਰ ਨੇ ਇਸ ਤਰ੍ਹਾਂ ਕਿਹਾ ਕਿ ਕਿਤੇ ਤੇਰਾ ਪਤੀ ਮੈਨੂੰ ਵੇਖ ਕੇ ਮਾਰ ਨ ਦੇਵੇ।੨।

ਇਸਤਰੀ ਨੇ ਕਿਹਾ।

ਤੁਸੀਂ ਚਿਤ ਵਿਚ ਡਰ ਨ ਮੰਨੋ ਅਤੇ ਮੇਰੇ ਨਾਲ ਚੰਗੀ ਤਰ੍ਹਾਂ ਰਤੀ-ਕ੍ਰੀੜਾ ਕਰੋ। ਮੈਂ ਤੈਨੂੰ ਇਕ ਚਰਿਤ੍ਰ ਦਸਾਂਗੀ ਜਿਸ ਨਾਲ ਤੁਹਾਡਾ ਦੁਖ ਦੂਰ ਕਰ ਦਿਆਂਗੀ। ੩।

ਦੋਹਰਾ

ਪਤੀ ਦੇ ਵੇਖਦੇ ਹੋਇਆਂ ਤੇਰੇ ਨਾਲ ਰਮਣ ਕਰਾਂਗੀ ਅਤੇ ਘਰ ਦਾ ਧਨ ਲੁਟਾ ਦਿਆਂਗੀ। ਮੈਂ ਰਾਜੇ ਦਾ ਸਿਰ ਤੇਰੇ ਪੈਰਾਂ ਉਤੇ ਝੁਕਾਵਾਂਗੀ।੪।

ਚੌਪਈ

ਤੁਸੀਂ ਮੇਰੀ ਗੱਲ ਕੰਨ ਵਿਚ ਪਾਓ ਅਤੇ ਜੋਗ ਦਾ ਸਾਰਾ ਭੋਸ ਧਾਰ ਲਵੋ। ਕੁਝ ਕੁ ਗੁਪਤ ('ਮੂਕ') ਮੰਤਰ ਰਾਜੇ ਨੂੰ ਸਿਖਾ ਦਿਓ। ਜਿਸ ਕਰ ਕੇ (ਤੁਸੀਂ) ਉਸ ਦੇ ਗੁਰੂ ਅਖਵਾ ਸਕੋ।੫।

ਤਦ ਯਾਰ ਨੇ ਉਹੀ ਕੰਮ ਕੀਤਾ ਅਤੇ ਰਾਜੇ ਨੂੰ ਗੁਪਤ ਮੰਤਰ ਦਿੱਤਾ। ਆਪਣੇ ਆਪ ਨੂੰ ਉਸ ਦਾ ਗੁਰੂ ਅਖਵਾਇਆ। ਰਾਜਾ ਭੇਦ ਅਭੇਦ ਕੁਝ ਵੀ ਨ ਸਮਝ ਸਕਿਆ।੬।

ਜਦ ਰਾਜਾ ਰਣਵਾਸ ਵਿਚ ਆਇਆ। ਤਦ ਰਾਣੀ ਨੇ ਇਸ ਤਰ੍ਹਾਂ ਕਿਹਾ। ਹੇ ਰਾਜਨ! ਜੇ ਗੁਰੂ ਕੁਝ ਭਰਮਾਉਣਾ ਚਾਹੇ, ਤਾਂ ਭਰਮਣਾ ਨਹੀਂ। ਗੁਰੂ ਜੇ ਕੋਈ ਮਾੜੀ ਚੰਗੀ ਗੱਲ ਕਰੇ ਤਾਂ ਉਸ ਨੂੰ ਖਿਮਾ ਕਰ ਦੇਣਾ।੭।

ਜੇ ਗੁਰੂ ਘਰ ਦਾ ਧਨ ਚੁਰਾ ਲਵੇ। (ਜਾਂ) ਸ਼ੌਂਕ ਨਾਲ ਇਸਤਰੀ ਨਾਲ ਕੇਲ ਕਰੇ, (ਜਾਂ) ਕ੍ਰੋਧ ਕਰ ਕੇ ਖੜਗ ਦਾ ਵਾਰ ਕਰੇ, (ਤਾਂ) ਜੇ ਸਿੱਖ ਭਰਮਾ ਗਿਆ, ਸੋ ਮਾਰਿਆ ਗਿਆ।੮।

ਗੁਰੂ ਨੇ ਜੇ ਕੁਝ ਮੰਤਰ ਦਿੱਤਾ ਹੈ ਤਾਂ ਉਸ ਸਿੱਖ ਨੂੰ ਗੁਰੂ ਨੇ ਮੁੱਲ ਲੈ ਲਿਆ ਹੈ। (ਜੇ ਉਸ ਨੂੰ) ਮਾਂ ਭੈਣ ਨਾਲ ਭੋਗ ਕਰਦਿਆਂ ਵੇਖ ਲਈਏ ਤਾਂ ਸਿਰ ਨੀਵਾਂ ਕਰ ਕੇ ਰੋਸ ਨ ਕੀਤਾ ਜਾਏ।੯।

ਦੋਹਰਾ

('ਮਹਾਭਾਰਤ' ਦੇ) ਸਭਾ ਪਰਵ ਵਿਚ ਯਮ ਦੀ ਇਕ ਰੋਚਕ ਕਥਾ ਸੁਣੀ ਹੈ। (ਹੇ ਰਾਜਨ!) ਬਿਆਸ ਦੇ ਆਸਣ (ਉਤੇ ਬੈਠੇ) ਸੁਕਦੇਵ ਦੇ ਮੂੰਹ (ਤੋਂ) ਸੁਣ ਕੇ) ਹੁਣ ਤੁਹਾਨੂੰ ਜਲਦੀ ਕਹਿੰਦੀ ਹਾਂ।੧੦। ਜਮ ਰਾਜਾ ਇਕ ਰਿਸ਼ੀ ਦੇ ਘਰ ਗਿਆ। (ਉਸ ਨੇ) ਰਿਸ਼ੀ ਦੀ ਮਾਂ, ਭੈਣ ਅਤੇ ਇਸਤਰੀ ਨਾਲ ਰੁਚੀ ਪੂਰਵਕ ਰਤੀ-ਕ੍ਰੀੜਾ ਕੀਤੀ।੧੧।

ਚੌਪਈ

ਜਦ ਰਿਸ਼ੀ (ਬਾਹਰੋਂ) ਚਲ ਕੇ ਆਪਣੇ ਘਰ ਆਇਆ ਤਾਂ (ਆਪਣੀ) ਇਸਤਰੀ ਨਾਲ ਇਕ ਪੁਰਸ਼ ਨੂੰ ਭੋਗ ਕਰਦਿਆਂ ਵੇਖਿਆ। ਧਰਮ ਅਨੁਸਾਰ (ਅਤਿਥੀ ਦੀ ਸੇਵਾ ਕਰਨ ਦਾ ਕਰਤੱਵ) ਵਿਚਾਰ ਕੇ ਉਸ ਨੂੰ ਕੁਝ ਨ ਕਿਹਾ। (ਸਗੋਂ) ਉਸ ਦੇ ਚਰਨਾਂ ਨਾਲ (ਆਪਣਾ) ਮੱਥਾ ਛੋਹਣਾ ਚਾਹਿਆ।੧੨।

ਸਿਰ ਵਿਚ (ਉਸ ਦੇ) ਚਰਨ ਛੋਹਾਈ ਰਖੇ। ਜਮ ਨੇ ਉਸ ਨੂੰ ਧੰਨ ਧੰਨ ਕਿਹਾ। (ਹੇ ਰਿਸ਼ੀ!) ਮੈਂ ਕਾਲ ਹਾਂ ਜਿਸ ਨੇ ਸਾਰੇ ਜਗਤ ਨੂੰ ਮਾਰਿਆ ਹੈ। (ਮੈਂ ਤਾਂ) ਤੇਰਾ ਧਰਮ ਵੇਖਣ ਆਇਆ ਸਾਂ।੧੩।

ਸੁਨਤ ਹੁਤੋ ਤੈਸੇ ਤੁਹਿ ਦੇਖਿਯੋ। ਧਰਮ ਸਕਲ ਤੁਮਰੋ ਅਵਰੇਖਿਯੋ।
ਤੋਰੇ ਬਿਖੈ ਕਪਟ ਕਛੁ ਨਾਹੀ। ਯੋ ਮੈ ਲਹਿਯੋ ਸਾਚੁ ਮਨ ਮਾਹੀ। ੧੪।

ਦੋਹਰਾ

ਨਿਰਖ ਸਤਤਾ ਬਿਪ੍ਰ ਕੀ ਮਨ ਮੈ ਮੋਦ ਬਢਾਇ।
ਜਿਯਨ ਮੁਕਤਿ ਤਾ ਕੋ ਦਿਯੋ ਕਾਲ ਦਾਨ ਬਰ ਦਾਇ। ੧੫।
ਨ੍ਰਿਪ ਕੋ ਪ੍ਰਥਮ ਪ੍ਰਬੋਧ ਕਰਿ ਜਾਰਹਿ ਲਯੋ ਬੁਲਾਇ।
ਪ੍ਰਗਟਿ ਖਾਟ ਡਸਵਾਇ ਕੈ ਭੋਗ ਕਿਯੋ ਸੁਖ ਪਾਇ। ੧੬।

ਚੌਪਈ

ਤਬ ਲੋ ਆਪ ਰਾਵ ਜੂ ਆਯੋ। ਤ੍ਰਿਯ ਸੋ ਰਮਤ ਜਾਰ ਲਖਿ ਪਾਯੋ।
ਕਥਾ ਸੰਭਾਰਿ ਵਹੈ ਚੁਪ ਰਹਿਯੋ। ਤਿਨ ਕੋ ਕੋਪ ਬਚਨ ਨਹਿ ਕਹਿਯੋ। ੧੭।

ਚਰਨ ਛੁਅਨ ਤਾ ਕੇ ਚਿਤ ਰਹਿਯੋ। ਵੈਸਹਿ ਜਾਰ ਭਜਤ ਤ੍ਰਿਯ ਰਹਿਯੋ।
ਤਬ ਯੋ ਜਾਰਿ ਕਾਢਿ ਕਰਿ ਦਿਯੋ। ਮੂਰਖ ਸੀਸ ਨ੍ਰਯਾਇ ਕਰਿ ਗਯੋ। ੧੮।

ਜੜ ਜਾਨ੍ਯੋ ਮੁਹਿ ਗੁਰੂ ਭ੍ਰਮਾਯੋ। ਭੇਦ ਅਭੇਦ ਕਛੁ ਨਹਿ ਪਾਯੋ।
ਇਹ ਚਰਿਤ੍ਰ ਅਬਲਾ ਛਲਿ ਗਈ। ਰਤਿ ਕਰਿ ਮਾਥ ਟਿਕਾਵਤ ਭਈ। ੧੯।

ਦੋਹਰਾ

ਪਤਿ ਦੇਖਤ ਰਤਿ ਮਾਨਿ ਕੈ ਨ੍ਰਿਪ ਕੋ ਮਾਥ ਟਿਕਾਇ।
ਧਨ ਦੀਨੋ ਸਭ ਪ੍ਰੀਤਮਹਿ ਐਸੇ ਚਰਿਤ ਦਿਖਾਇ। ੨੦। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਿਆਨਵੇ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੧੯੬। ੩੬੮੯। ਅਛ੍ਰਿਯੋ।

ਚੌਪਈ

ਤ੍ਰਿਯ ਰਨਰੰਗ ਮਤੀ ਇਕ ਕਹਿਯੈ। ਤਾ ਸਮ ਅਵਰ ਨ ਰਾਨੀ ਲਹਿਯੈ।
ਅਪ੍ਰਮਾਨ ਤਿਹ ਪ੍ਰਭਾ ਬਿਰਾਜੈ। ਜਾ ਕੋ ਨਿਰਖ ਚੰਦ੍ਰਮਾ ਲਾਜੈ। ੧।
ਏਕ ਦੁਰਗ ਤਿਨ ਬਡੋ ਤਕਾਯੋ। ਯਹੈ ਰਾਨਿਯਹਿ ਮੰਤ੍ਰਿ ਉਪਜਾਯੋ।
ਡੋਰਾ ਪਾਚ ਸਹੰਸ੍ਰ ਸਵਾਰੇ। ਤਾ ਮੈ ਪੁਰਖ ਪਾਚ ਸੈ ਡਾਰੈ। ੨।

ਕਛੁ ਆਪ ਕੋ ਤ੍ਰਾਸ ਜਤਾਯੋ। ਏਕ ਦੂਤ ਦ੍ਰੁਗਸਾਹਿ ਪਠਾਯੋ।
ਠਉਰ ਕਬੀਲਨ ਕੋ ਹ੍ਰਯਾ ਪਾਊ। ਮੈ ਤੁਰਕਨ ਸੋ ਖੜਗ ਬਜਾਊ। ੩।

ਤੇ ਸੁਨਿ ਬੈਨ ਭੂਲਿ ਏ ਗਏ। ਗੜ ਮੈ ਪੈਠਨ ਡੋਰਾ ਦਏ।
ਕੋਟ ਦ੍ਵਾਰ ਕੇ ਜਬੈ ਉਤਰੇ। ਤਬ ਹੀ ਕਾਢਿ ਕ੍ਰਿਪਾਨੈ ਪਰੇ। ੪।

ਜਿਸ ਤਰ੍ਹਾਂ ਦਾ (ਮੈਂ ਤੈਨੂੰ) ਸੁਣਿਆ ਹੈ, ਉਸੇ ਤਰ੍ਹਾਂ ਦਾ ਹੀ ਵੇਖਿਆ ਹੈ। (ਮੈਂ) ਤੇਰੇ ਸਾਰੇ ਧਰਮ ਨੂੰ ਅਨੁਮਾਨ ਕਰ ਲਿਆ ਹੈ। ਤੇਰੇ ਵਿਚ ਕਿਸੇ ਕਿਸਮ ਦਾ ਕਪਟ ਨਹੀਂ ਹੈ। ਇਹ ਗੱਲ ਮੈਂ ਮਨ ਵਿਚ ਸਚ ਕਰ ਕੇ ਮੰਨ ਲਈ ਹੈ। ੧੪।

ਦੌਹਰਾ

ਬ੍ਰਾਹਮਣ (ਰਿਸ਼ੀ) ਦੀ ਸਚਾਈ ਵੇਖ ਕੇ ਅਤੇ ਮਨ ਵਿਚ ਪ੍ਰਸੰਨ ਹੋ ਕੇ ਕਾਲ ਨੇ ਉਸ ਨੂੰ ਜੀਵਨ-ਮੁਕਤ ਹੋਣ ਦਾ ਵਰਦਾਨ ਦਿੱਤਾ। ੧੫। (ਰਾਣੀ ਨੇ) ਰਾਜੇ ਨੂੰ ਸਮਝਾ ਕੇ ਯਾਰ ਨੂੰ ਬੁਲਾ ਲਿਆ ਅਤੇ ਸਭ ਦੇ ਸਾਹਮਣੇ ਮੰਜੀ ਵਿਛਵਾ ਕੇ (ਯਾਰ ਨਾਲ) ਸੁਖ ਪੂਰਵਕ ਭੋਗ ਕੀਤਾ। ੧੬।

ਚੌਪਈ

ਤਦ ਤਕ ਰਾਜਾ ਆਪ ਆ ਗਿਆ ਅਤੇ ਇਸਤਰੀ ਨਾਲ ਯਾਰ ਨੂੰ ਰਮਣ ਕਰਦਿਆਂ ਵੇਖ ਲਿਆ। ਕਥਾ ਨੂੰ ਯਾਦ ਕਰ ਕੇ ਉਹ ਚੁਪ ਰਿਹਾ ਅਤੇ ਉਸ ਨੂੰ ਕ੍ਰੋਧ ਵਾਲਾ ਕੋਈ ਸ਼ਬਦ ਨ ਕਿਹਾ। ੧੭।

ਉਸ ਦੇ ਚਰਨਾਂ ਨੂੰ ਛੋਹਣ ਦੀ ਇੱਛਾ ਕਰਨ ਲਗਾ ਅਤੇ ਯਾਰ ਉਸੇ ਤਰ੍ਹਾਂ ਇਸਤਰੀ ਨਾਲ ਭੋਗ ਕਰਦਾ ਰਿਹਾ। ਤਦ ਯਾਰ ਨੇ ਉਸ ਨੂੰ ਬਾਹਰ ਕਢ ਦਿੱਤਾ। ਮੂਰਖ ਸਿਰ ਨਿਵਾ ਕੇ ਚਲਾ ਗਿਆ। ੧੮।

ਮੂਰਖ ਨੇ ਸਮਝਿਆ ਕਿ ਮੈਨੂੰ ਗੁਰੂ ਨੇ ਭਰਮਾਇਆ ਹੈ ਅਤੇ ਭੇਦ ਅਭੇਦ ਨੂੰ ਕੁਝ ਨ ਸਮਝਿਆ। ਇਸ ਚਰਿਤ੍ਰ ਨਾਲ ਇਸਤਰੀ ਨੇ ਰਾਜੇ ਨੂੰ ਛਲ ਲਿਆ ਅਤੇ ਰਤੀ-ਕ੍ਰੀੜਾ ਕਰ ਕੇ (ਉਸ ਤੋਂ) ਮੱਥਾ ਟਿਕਵਾ ਦਿੱਤਾ। ੧੯।

ਦੌਹਰਾ

ਪਤੀ ਦੇ ਵੇਖਦੇ ਹੋਇਆਂ (ਯਾਰ ਨਾਲ) ਕਾਮ-ਕ੍ਰੀੜਾ ਕਰ ਕੇ ਰਾਜੇ ਤੋਂ ਮੱਥਾ ਟਿਕਵਾਇਆ। ਇਸ ਤਰ੍ਹਾਂ ਦਾ ਚਰਿਤ੍ਰ ਵਿਖਾ ਕੇ ਪ੍ਰੀਤਮ ਨੂੰ ਬਹੁਤ ਸਾਰਾ ਧਨ ਦਿੱਤਾ। ੨੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯੬। ੩੬੮੯। ਚਲਦਾ।

ਚੌਪਈ

ਰਨਰੰਗ ਮਤੀ ਨਾਂ ਦੀ ਇਕ ਇਸਤਰੀ ਦਸੀਂਦੀ ਸੀ। ਉਸ ਵਰਗੀ ਕੋਈ ਹੋਰ ਰਾਣੀ ਨਹੀਂ ਸੀ। ਉਸ ਦੀ ਬਹੁਤ ਅਧਿਕ ਸੁੰਦਰਤਾ ਸੀ ਜਿਸ ਨੂੰ ਵੇਖ ਕੇ ਚੰਦ੍ਰਮਾ ਵੀ ਲਜਾਉਂਦਾ ਸੀ। ੧।

ਉਸ ਨੇ ਇਕ ਬਹੁਤ ਵੱਡਾ ਕਿਲ੍ਹਾ ਵੇਖਿਆ। ਰਾਣੀ ਦੇ (ਮਨ ਵਿਚ) ਇਹ ਵਿਚਾਰ ਪੈਦਾ ਹੋਇਆ (ਕਿ ਇਸ ਕਿਲ੍ਹੇ ਨੂੰ ਹਾਸਲ ਕੀਤਾ ਜਾਏ)। (ਉਸ ਨੇ) ਪੰਜ ਹਜ਼ਾਰ ਡੋਲੇ ਤਿਆਰ ਕਰਵਾ ਲਏ ਅਤੇ ਉਸ ਵਿਚ ਪੰਜ ਸੌ ਪੁਰਸ਼ (ਸਿਪਾਹੀ) ਬਿਠਾ ਦਿੱਤੇ। ੨।

ਆਪਣਾ ਕੁਝ ਡਰ ਪ੍ਰਗਟ ਕਰਨ ਲਈ (ਉਸ ਨੇ) ਇਕ ਦੂਤ ਕਿਲ੍ਹੇ ਦੇ ਸੁਆਮੀ ਪਾਸ ਭੇਜਿਆ ਕਿ ਜੇ ਮੇਰੇ ਕਬੀਲੇ ਨੂੰ ਇਥੇ ਠਹਿਰਨ ਦੀ ਥਾਂ ਪ੍ਰਾਪਤ ਹੋ ਜਾਏ ਤਾਂ ਮੈਂ ਤੁਰਕਾਂ ਨਾਲ ਚੰਗੀ ਤਰ੍ਹਾਂ ਲੋਹਾ ਲੈ ਸਕਾਂਗੀ। ੩।

ਉਸ ਦੀ ਗੱਲ ਸੁਣ ਕੇ ਇਹ ਭੁਲ ਗਏ (ਕਿ ਇਸ ਵਿਚ ਵੈਰੀ ਦੀ ਕੋਈ ਚਾਲ ਹੀ ਨ ਹੋਵੇ)। (ਉਨ੍ਹਾਂ ਨੇ) ਕਿਲ੍ਹੇ ਵਿਚ ਡੋਲਿਆਂ ਨੂੰ ਵੜਨ ਦਿੱਤਾ। (ਉਹ) ਜਦੋਂ ਹੀ ਕਿਲ੍ਹੇ ਦੇ ਦਰਵਾਜ਼ੇ ਉਤੇ ਉਤਰੇ, ਤਦ ਹੀ ਤਲਵਾਰਾਂ ਖਿਚ ਕੇ ਪੈ ਗਏ। ੪।

ਸਮੁਹ ਭਯੋ ਤਿਨ ਸੈ ਸੋ ਮਾਰਿਯੋ। ਭਾਜਿ ਚਲਿਯੋ ਸੋ ਖੇਦਿ ਨਿਕਾਰਿਯੋ।
ਇਹ ਚਰਿਤ੍ਰ ਦੁਰਗਤਿ ਦੂਗ ਲਿਯੋ। ਤਹ ਠਾ ਹੁਕਮ ਸੁ ਆਪਨੋ ਕਿਯੋ। ੫। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸਤਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੭। ੩੬੯੪। ਅਫਸ੍ਰੰ।*

ਚੌਪਈ

ਸੰਖ ਕੁਅਰ ਸੁੰਦਰਿਕ ਭਨਿਜੈ। ਏਕ ਰਾਵ ਕੇ ਸਾਥ ਰਹਿਜੈ।
ਏਕ ਬੋਲਿ ਤਬ ਸਖੀ ਪਠਾਈ। ਸੋਤ ਨਾਥ ਸੋ ਜਾਤ ਜਗਾਈ। ੧।

ਤਾਹਿ ਜਗਾਤ ਨਾਥ ਤਿਹ ਜਾਗਿਯੋ। ਪ੍ਰਫੁਨ ਤਵਨ ਦੂਤਿਯਹਿ ਲਾਗਿਯੋ।
ਯਾਹਿ ਜਾਤ ਲੈ ਕਹਾ ਜਗਾਈ। ਤਬ ਤਿਨ ਯੋ ਤਿਹ ਸਾਥ ਜਤਾਈ। ੨।

ਮੋਰੇ ਨਾਥ ਜਨਾਨੇ ਗਏ। ਚੌਕੀ ਹਿਤਹਿ ਬੁਲਾਵਤ ਭਏ।
ਤਾ ਤੇ ਮੈ ਲੈਨੇ ਇਹ ਆਈ। ਸੋ ਤੁਮ ਸੋ ਮੈ ਭਾਖਿ ਸੁਨਾਈ। ੩।

ਦੋਹਰਾ

ਸੋਤ ਜਗਾਯੋ ਨਾਥ ਤਿਹ ਭੁਜ ਤਾ ਕੀ ਗਹਿ ਲੀਨ।
ਆਨਿ ਮਿਲਾਯੋ ਨ੍ਰਿਪਤ ਸੋ ਸਕਿਯੋ ਨ ਜੜ ਕਛੁ ਚੀਨ। ੪। ੧।
*ਇਤਿ ਸ੍ਰੀ ਚਰਿਤ੍ਰ ਪ੍ਰਥਮੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਅਠਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੮। ੩੬੯੮। ਅਫਸ੍ਰੰ।*

ਦੋਹਰਾ

ਰਤਨ ਸੈਨ ਰਾਨਾ ਰਹੈ ਗੜਿ ਚਿਤੋਰ ਕੇ ਮਾਹਿ।
ਰੂਪ ਸੀਲ ਸੁਚਿ ਬ੍ਰਤਨ ਮੈ ਜਾ ਸਮ ਕਹ ਜਗ ਨਾਹਿ। ੧।

ਚੌਪਈ

ਅਧਿਕ ਸੂਆ ਤਿਨ ਏਕ ਪੜਾਯੋ। ਤਾਹਿ ਸਿੰਗਲਾਦੀਪ ਪਠਾਯੋ।
ਤਹ ਤੇ ਏਕ ਪਦਮਿਨੀ ਆਨੀ। ਜਾ ਕੀ ਪ੍ਰਭਾ ਨ ਜਾਤ ਬਖਾਨੀ। ੨।

ਜਬ ਵਹ ਸੁੰਦਰਿ ਪਾਨ ਚਬਾਵੈ। ਦੇਖੀ ਪੀਕ ਕੰਠ ਮੈ ਜਾਵੈ।
ਊਪਰ ਭਵਰ ਭ੍ਰਮਹਿ ਮਤਵਾਰੇ। ਨੈਨ ਜਾਨ ਦੋਊ ਬਨੇ ਕਟਾਰੇ। ੩।

ਤਾ ਪਰ ਰਾਵ ਅਸਕਤਿ ਅਤਿ ਭਯੋ। ਰਾਜ ਕਜ ਸਭ ਹੀ ਤਜਿ ਦਯੋ।
ਤਾ ਕੀ ਨਿਰਖਿ ਪ੍ਰਭਾ ਕੋ ਜੀਵੈ। ਬਿਨੁ ਹੋਰੇ ਤਿਹ ਪਾਨ ਨ ਪੀਵੈ। ੪।

(ਜੋ ਵੀ) ਸਾਹਮਣੇ ਆਇਆ, ਉਸ ਨੂੰ ਮਾਰ ਦਿੱਤਾ। ਜੋ ਭਜ ਚਲਿਆ, ਉਸ ਨੂੰ ਖਦੇੜ ਦਿੱਤਾ। ਇਹ ਚਰਿਤ੍ਰ ਕਰ ਕੇ ਧੋਖੇ ਨਾਲ ਕਿਲ੍ਹਾ ਲੈ ਲਿਆ ਅਤੇ ਉਥੇ ਆਪਣਾ ਹੁਕਮ ਚਲਾ ਦਿੱਤਾ।੫।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯੭। ੩੬੯੪। ਚਲਦਾ।*

ਚੌਪਈ

ਸੰਖ ਕੁਅਰਿ ਨਾਂ ਦੀ ਇਕ ਸੁੰਦਰੀ ਦਸੀ ਜਾਂਦੀ ਸੀ। (ਉਹ) ਇਕ ਰਾਜੇ ਨਾਲ ਰਹਿੰਦੀ ਸੀ। (ਉਸ ਨੇ) ਤਦ ਇਕ ਸਖੀ ਨੂੰ ਬੁਲਾ ਭੇਜਿਆ ਅਤੇ ਆਪਣੇ ਪਤੀ ਨਾਲ ਸੁਤਿਆਂ ਉਸ ਨੂੰ ਜਾ ਜਗਾਇਆ।੧।

ਉਸ ਨੂੰ ਜਗਾਣ ਕਰ ਕੇ ਉਸ ਦਾ ਪਤੀ ਵੀ ਜਾਗ ਪਿਆ। (ਉਹ) ਉਸ ਦੂਤੀ ਨੂੰ ਪੂਛਣ ਲਗਾ। ਇਸ ਨੂੰ ਜਗਾ ਕੇ ਕਿਥੇ ਲੈ ਜਾ ਰਹੀ ਹੈਂ। ਤਦ ਉਸ ਨੇ ਉਸ ਨੂੰ ਇਸ ਤਰ੍ਹਾਂ ਕਿਹਾ।੨।

ਮੇਰਾ ਪਤੀ ਜ਼ਨਾਨ-ਖਾਨੇ ਵਿਚ ਗਿਆ ਹੈ। ਚੌਕੀਦਾਰੀ ਲਈ ਬੁਲਾਇਆ ਗਿਆ ਹੈ। ਇਸ ਲਈ ਮੈਂ ਇਸ ਨੂੰ ਲੈਣ ਲਈ ਆਈ ਹਾਂ। ਇਸ ਤਰ੍ਹਾਂ ਮੈਂ ਤੁਹਾਨੂੰ ਸਭ ਕੁਝ ਦਸ ਦਿੱਤਾ ਹੈ।੩।

ਦੋਹਰਾ

ਉਸ ਦੇ ਪਤੀ ਨੂੰ ਸੁਤੇ ਹੋਇਆਂ ਜਗਾ ਦਿੱਤਾ ਅਤੇ ਉਸ ਦੀ ਬਾਂਹ ਪਕੜ ਲਈ। ਆ ਕੇ ਰਾਜੇ ਨਾਲ ਮਿਲਾ ਦਿੱਤਾ। ਉਹ ਮੂਰਖ ਕੁਝ ਵੀ ਸਮਝ ਨ ਸਕਿਆ।੪।

*ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੧੯੮। ੩੬੯੮। ਚਲਦਾ।*

ਦੋਹਰਾ

ਚਿਤੌੜ ਗੜ ਵਿਚ ਰਤਨ ਸੈਨ ਰਾਣਾ ਰਹਿੰਦਾ ਸੀ। ਉਸ ਜਿਹਾ ਸੁੰਦਰ, ਸ਼ੀਲਵਾਨ, ਵਿਵਹਾਰ ਵਿਚ ਸੁੱਚਾ ਜਗਤ ਵਿਚ ਕੋਈ ਨਹੀਂ ਸੀ।੧।

ਚੌਪਈ

ਉਸ ਨੇ ਇਕ ਤੋਤੇ ਨੂੰ ਬਹੁਤ ਪੜ੍ਹਾਇਆ। ਉਸ ਨੂੰ ਸਿੰਗਲਾਦੀਪ ਭੇਜਿਆ। ਉਥੋਂ (ਉਸ ਨੇ) ਇਕ ਪਦਮਨੀ ਇਸਤਰੀ ਲਿਆਉਂਦੀ, ਜਿਸ ਦੀ ਸੁੰਦਰਤਾ ਦਾ ਬਖਾਨ ਨਹੀਂ ਕੀਤਾ ਜਾ ਸਕਦਾ।੨।

ਜਦੋਂ ਉਹ ਸੁੰਦਰੀ ਪਾਨ ਚਬਾਉਂਦੀ ਸੀ, ਤਾਂ ਪੀਕ ਉਸ ਦੇ ਗਲੇ ਵਿਚੋਂ ਲੰਘਦੀ ਦਿਸ ਪੈਂਦੀ ਸੀ। (ਉਸ ਉਤੇ) ਭੋਰੇ ਮਤਵਾਲੇ ਹੋ ਕੇ ਭੱਦੇ ਸਨ (ਅਤੇ ਉਸ ਦੀਆਂ) ਅੱਖਾਂ ਮਾਨੇ ਕਟਾਰੀਆਂ ਬਣੀਆਂ ਹੋਈਆਂ ਸਨ।੩।

ਰਾਜਾ (ਰਤਨ ਸੈਨ) ਉਸ ਉਤੇ ਬਹੁਤ ਮੋਹਿਤ ਹੋ ਗਿਆ ਅਤੇ ਉਸ ਨੇ ਰਾਜ ਦਾ ਸਭ ਕੰਮ ਕਾਜ ਛੱਡ ਦਿੱਤਾ। (ਉਹ) ਉਸ ਦੇ ਰੂਪ ਨੂੰ ਵੇਖ ਵੇਖ ਕੇ ਜੀਉਂਦਾ ਅਤੇ ਉਸ ਨੂੰ ਵੇਖੇ ਬਿਨਾ ਪਾਣੀ ਵੀ ਨ ਪੀਂਦਾ।੪।

ਦੋਹਰਾ

ਰਾਘੋ ਚੇਤਨਿ ਦੇ ਹੁਤੇ ਮੰਤ੍ਰੀ ਤਾਹਿ ਅਪਾਰ।
ਨਿਰਖਿ ਰਾਵ ਤਿਹ ਬਸਿ ਭਯੋ ਐਸੇ ਕਿਯੋ ਬਿਚਾਰ। ੫।

ਚੌਪਈ

ਤਾ ਕੀ ਪ੍ਰਤਿਮਾ ਪ੍ਰਥਮ ਬਨਾਈ। ਜਾ ਸਮ ਦੇਵ ਅਦੇਵ ਨ ਜਾਈ।
ਜੰਘਹੁ ਤੇ ਤਿਲ ਤਿਹ ਲਿਖਿ ਡਰਿਯੋ। ਅਤਿਭੁਤ ਕਰਮ ਮੰਤ੍ਰਿਯਨ ਕਰਿਯੋ। ੬।

ਜਬ ਬਚਿਤ੍ਰ ਨ੍ਰਿਪ ਚਿਤ੍ਰ ਨਿਹਾਰੈ। ਬੈਠਿ ਸਭਾ ਕਛੁ ਕਾਜ ਸਵਾਰੈ।
ਤਾ ਕੇ ਤਿਲਹਿ ਬਿਲੋਕਿਯੋ ਜਬ ਹੀ। ਭਰਮ ਬਢਿਯੋ ਰਾਜਾ ਕੈ ਤਬ ਹੀ। ੭।

ਤਬ ਨ੍ਰਿਪ ਤਿਨ ਮੰਤ੍ਰਿਨ ਗਹਿ ਮਾਰਿਯੋ। ਇਨ ਰਾਨੀ ਸੋ ਕਾਜ ਬਿਗਾਰਿਯੋ।
ਦਿਬ੍ਯ ਦ੍ਰਿਸਟਿ ਇਨ ਕੇ ਕਤ ਹੋਈ। ਕੋਲ ਕਰੇ ਬਿਨੁ ਲਖੈ ਨ ਕੋਈ। ੮।

ਜਬ ਮੰਤ੍ਰੀ ਦੋਊ ਨ੍ਰਿਪ ਮਾਰਿਯੋ। ਸਾਹ ਤਨੈ ਤਿਨ ਪੂਤ ਪੁਕਾਰਿਯੋ।
ਏਕ ਚਿਤਉਰ ਪਦੁਮਿਨਿ ਨਾਰੀ। ਜਾ ਸਮ ਕਾਨ ਸੁਨੀ ਨ ਨਿਹਾਰੀ। ੯।

ਅਤਿਲ

ਤਨਿਕ ਭਨਕ ਪਦੁਮਿਨਿ ਜਬ ਸਹ ਕਾਨਨ ਪਰੀ।
ਅਮਿਤ ਸੈਨ ਲੈ ਸੰਗ ਚੜਤ ਤਿਤ ਕੋ ਕਰੀ।
ਗੜਹਿ ਗਿਰਦ ਕਰਿ ਜੁਧ ਬਹੁਤ ਭਾਤਿਨ ਕਰਿਯੋ।
ਹੋ ਜੈਨ ਲਾਵਦੀ ਤਬੈ ਚਿਤ ਮੈ ਰਿਸਿ ਭਰਿਯੋ। ੧੦।

ਚੌਪਈ

ਨਿਜੁ ਕਰਿ ਲਾਇ ਅੰਬ ਤਿਨ ਖਾਏ। ਗੜ ਚਿਤੌਰ ਹਾਥ ਨਹਿ ਆਏ।
ਤਬ ਤਿਨ ਸਾਹ ਦਗਾ ਯੋ ਕਿਯੋ। ਲਿਖਿ ਕੈ ਲਿਖੇ ਪਠੈ ਇਕ ਦਿਯੋ। ੧੧।

ਸੁਨੁ ਰਾਨਾ ਜੀ ਮੈ ਅਤਿ ਹਾਰੋ। ਅਬ ਛੋਡਤ ਹੋ ਦੁਰਗ ਤਿਹਾਰੋ।
ਏਕ ਸ੍ਵਾਰ ਸੋ ਮੈ ਹ੍ਯਾ ਆਊ। ਗੜਹਿ ਨਿਹਾਰਿ ਘਰਹਿ ਉਠਿ ਜਾਊ। ੧੨।

ਰਾਨਾ ਬਾਤ ਤਬੈ ਯਹ ਮਾਨੀ। ਭੇਦ ਅਭੇਦ ਕੀ ਰੀਤਿ ਨ ਜਾਨੀ।
ਏਕ ਸ੍ਵਾਰ ਸੰਗ ਲੈ ਤਹ ਗਯੋ। ਤਾ ਕੋ ਸੰਗ ਅਪਨੇ ਕਰਿ ਲਯੋ। ੧੩।

ਜੋ ਜੋ ਦ੍ਵਾਰ ਉਤਰਤ ਗੜ ਆਵੈ। ਤਹੀ ਤਹੀ ਸਿਰਪਾਉ ਬਧਾਵੈ।
ਸਪਤ ਦ੍ਵਾਰ ਉਤਰਤ ਜਬ ਭਯੋ। ਤਬ ਹੀ ਪਕਰਿ ਨਰਾਧਿਪ ਲਯੋ। ੧੪।

ਐਸੀ ਭਾਤਿ ਸਾਹਿ ਛਲ ਕੀਨੋ। ਮੂਰਖ ਭੇਦ ਅਭੇਦ ਨ ਚੀਨੋ।
ਜਬ ਲੰਘਿ ਸਭ ਦ੍ਵਾਰ ਦ੍ਵਾਰਨ ਆਯੋ। ਤਬ ਹੀ ਬਾਧਿ ਤਵਨ ਕੋ ਲ੍ਯਾਯੋ। ੧੫।

ਦੌਰਾ

ਰਾਘੋਂ ਅਤੇ ਚੇਤਨ ਨਾਂ ਦੇ ਉਸ ਦੇ ਦੋ ਅਤਿ ਸੁਝਵਾਨ ਮੰਤਰੀ ਸਨ। ਉਸ ਸੁੰਦਰੀ ਦੇ ਵਸ ਵਿਚ ਹੋਏ ਰਾਜੇ ਨੂੰ ਵੇਖ ਕੇ ਉਨ੍ਹਾਂ ਨੇ ਵਿਚਾਰ ਕੀਤਾ।੫।

ਚੌਪਈ

ਪਹਿਲਾਂ ਉਸ ਦੀ ਮੂਰਤੀ ਬਣਾਈ ਜਿਸ ਵਰਗੀ ਦੇਵਤੇ ਅਤੇ ਦੈਂਤ ਦੀ ਪੁੱਤਰੀ ('ਜਾਈ') ਵੀ ਨਹੀਂ ਸੀ। ਉਸ ਦੀ ਜੰਘ ਉਤੇ ਇਕ ਤਿਲ ਅੰਕਿਤ ਕਰ ਦਿੱਤਾ। ਮੰਤਰੀਆਂ ਨੇ ਇਹ ਵਿਚਿਤ੍ਰ ਕੰਮ ਕੀਤਾ।੬।

ਜਦ ਰਾਜੇ ਨੇ ਵਿਚਿਤ੍ਰ ਚਿਤਰ ਵੇਖਿਆ। (ਉਸ ਵੇਲੇ) ਉਹ ਰਾਜ ਸਭਾ ਵਿਚ ਬੈਠਾ ਕੋਈ ਕੰਮ ਕਰ ਰਿਹਾ ਸੀ। ਜਦ (ਉਸ ਨੇ) ਉਸ ਦਾ ਤਿਲ ਵੇਖਿਆ ਤਾਂ ਉਸ ਦਾ ਸ਼ਕ ਵੱਧ ਗਿਆ।੭।

ਤਦ ਰਾਜੇ ਨੇ (ਸੰਦੇਹ ਦੇ ਆਧਾਰ ਤੇ) ਉਨ੍ਹਾਂ ਮੰਤਰੀਆਂ ਨੂੰ ਮਰਵਾ ਦਿੱਤਾ (ਕਿਉਂਕਿ) ਉਨ੍ਹਾਂ ਰਾਣੀ ਨਾਲ ਕੋਈ ਮਾੜਾ ਕੰਮ ਕੀਤਾ ਹੋਇਆ ਸੀ। ਇਨ੍ਹਾਂ ਨੂੰ ਦਿਬ ਦ੍ਰਿਸ਼ਟੀ ਕਿਵੇਂ ਹੋ ਸਕਦੀ ਹੈ। ਬਿਨਾ ਰਤੀ-ਕ੍ਰੀੜਾ ਕੀਤਿਆਂ (ਇਹ ਤਿਲ) ਕੋਈ ਕਿਵੇਂ ਵੇਖ ਸਕਦਾ ਹੈ।੮।

ਜਦ ਰਾਜੇ ਨੇ ਦੋਹਾਂ ਮੰਤਰੀਆਂ ਨੂੰ ਮਰਵਾਇਆ ਤਾਂ ਉਨ੍ਹਾਂ ਦੇ ਪੁੱਤਰਾਂ ਨੇ ਬਾਦਸ਼ਾਹ ਪਾਸ ਪੁਕਾਰ ਕੀਤੀ ਕਿ ਚਿਤੌੜ ਵਿਚ ਇਕ ਪਦਮਨੀ ਨਾਰੀ ਹੈ। ਉਸ ਵਰਗੀ ਨ ਕੰਨ ਨਾਲ ਸੁਣੀ ਹੈ ਅਤੇ ਨ ਅੱਖਾਂ ਨਾਲ ਵੇਖੀ ਹੈ।੯।

ਅਤਿਲ

ਜਦ ਪਦਮਨੀ ਬਾਰੇ ਬਾਦਸ਼ਾਹ ਦੇ ਕੰਨ ਵਿਚ ਮਾਮੂਲੀ ਜਿਹੀ ਭਿਣਕ ਪਈ ਤਾਂ (ਉਸ ਨੇ) ਬੇਸ਼ੁਮਾਰ ਸੈਨਾ ਲੈ ਕੇ ਉਸ ਪਾਸੇ ਵਲ ਧਾਵਾ ਬੋਲ ਦਿੱਤਾ। (ਉਸ ਨੇ) ਕਿਲ੍ਹੇ ਨੂੰ ਘੇਰ ਕੇ ਬਹੁਤ ਤਰ੍ਹਾਂ ਨਾਲ ਯੁੱਧ ਕੀਤਾ। ਅਲਾਉਂਦੀਨ ਨੇ ਤਦ ਚਿਤ ਰੋਹ ਨਾਲ ਭਰ ਲਿਆ।੧੦।

ਚੌਪਈ

(ਬਾਦਸ਼ਾਹ ਨੇ) ਆਪਣੇ ਹੱਥ ਨਾਲ ਅੰਬ ਦੇ ਬੂਟੇ ਲਗਾ ਕੇ ਫਿਰ ਉਸ ਦੇ ਅੰਬ ਖਾਏ (ਭਾਵੇਂ ਬਹੁਤ ਲੰਬੇ ਸਮੇਂ ਤਕ ਯੁੱਧ ਚਲਦਾ ਰਿਹਾ), ਪਰ ਚਿਤੌੜ ਦਾ ਕਿਲ੍ਹਾ ਹੱਥ ਨ ਲਗਾ। ਤਦ ਬਾਦਸ਼ਾਹ ਨੇ ਇਸ ਤਰ੍ਹਾਂ ਧੋਖਾ ਕੀਤਾ ਅਤੇ ਇਕ ਚਿੱਠੀ ਲਿਖ ਕੇ ਭੇਜ ਦਿੱਤੀ।੧੧।

(ਚਿੱਠੀ ਵਿਚ ਲਿਖਿਆ--)) ਹੇ ਰਾਜਾ ਜੀ! ਸੁਣੋ; ਮੈਂ (ਕਿਲ੍ਹੇ ਨੂੰ ਘੇਰਾ ਪਾਈ ਰਖਣ ਕਰ ਕੇ) ਬਹੁਤ ਥਕ ਗਿਆ ਹਾਂ। ਹੁਣ ਮੈਂ ਤੁਹਾਡਾ ਕਿਲ੍ਹਾ ਛੱਡਦਾ ਹਾਂ। ਮੈਂ ਕੇਵਲ ਇਕ ਸਵਾਰ ਨਾਲ ਇਥੇ (ਕਿਲ੍ਹੇ ਅੰਦਰ) ਆਵਾਂਗਾ ਅਤੇ ਕਿਲ੍ਹੇ ਨੂੰ ਵੇਖ ਕੇ ਘਰ ਚਲਾ ਜਾਵਾਂਗਾ।੧੨।

ਰਾਣੇ ਨੇ ਤਦ ਇਹ ਗੱਲ ਮੰਨ ਲਈ ਅਤੇ ਭੇਦ ਅਭੇਦ ਦੀ ਗੱਲ ਨੂੰ ਸਮਝ ਨ ਸਕਿਆ। (ਉਹ) ਇਕ ਸਵਾਰ ਨਾਲ ਲੈ ਕੇ ਉਥੇ ਗਿਆ ਅਤੇ ਉਸ ਨੂੰ ਆਪਣੇ ਨਾਲ ਨਾਲ ਰਖ ਲਿਆ।੧੩।

ਉਹ ਕਿਲ੍ਹੇ ਦਾ ਜੋ ਜੋ ਦੁਆਰ ਉਤਰਦਾ ਆਉਂਦਾ, ਉਥੇ ਉਥੇ (ਉਸ ਨੂੰ) ਸਿਰਪਾਓਂ ਭੇਟ ਕੀਤਾ ਜਾਂਦਾ। ਜਦ ਉਹ ਸੱਤਵਾਂ ਦੁਆਰ ਉਤਰਨ ਲਗਾ ਤਾਂ ਉਸ ਨੇ ਰਾਜੇ ਨੂੰ ਪਕੜ ਲਿਆ।੧੪।

ਇਸ ਤਰ੍ਹਾਂ ਨਾਲ ਬਾਦਸ਼ਾਹ ਨੇ ਧੋਖਾ ਕੀਤਾ। ਮੂਰਖ ਰਾਜੇ ਨੇ ਭੇਦ ਅਭੇਦ ਨ ਸਮਝਿਆ। ਜਦ ਉਹ ਕਿਲ੍ਹਿਆਂ ਦੇ ਸਾਰੇ ਦਰਵਾਜ਼ੇ ਲੰਘ ਕੇ ਆ ਗਿਆ, ਤਦ ਉਸ ਨੂੰ ਬੰਨ੍ਹ ਕੇ (ਨਾਲ) ਲੈ ਆਇਆ।੧੫।

ਦੋਹਰਾ

ਜਬ ਰਾਨਾ ਛਲ ਸੋ ਗਹਿਯੋ ਕਹਿਯੋ ਹਨਤ ਹੈ ਤੋਹਿ।
ਨਾਤਰ ਅਪਨੀ ਪਦੁਮਿਨੀ ਆਨਿ ਦੀਜਿਯੈ ਮੋਹਿ। ੧੬।

ਚੌਪਈ

ਤਬ ਪਦੁਮਿਨਿ ਇਹ ਚਰਿਤ ਬਨਾਯੋ। ਗੋਰਾ ਬਾਦਿਲ ਨਿਕਟ ਬੁਲਾਯੋ।
ਤਿਨ ਪ੍ਰਤਿ ਕਹਿਯੋ ਕਹਿਯੋ ਮੁਰਿ ਕੀਜੈ। ਹਜਰਤਿ ਸਾਬ ਜ੍ਯਾਬ ਯੋ ਦੀਜੈ। ੧੭।

ਅਸਟ ਸਹਸ ਪਾਲਕੀ ਸਵਾਰੋ। ਅਸਟ ਅਸਟ ਤਾ ਮੈ ਭਟ ਡਾਰੋ।
ਗੜ ਲਗਿ ਲਿਆਇ ਸਭਨ ਤਿਨ ਧਰੋ। ਤੁਮ ਹਜਰਤਿ ਸੋ ਐਸ ਉਚਰੋ। ੧੮।

ਏਕ ਬਸਤ੍ਰ ਹਮਰੋ ਤੁਮ ਲੀਜੈ। ਪ੍ਰਥਮ ਪਾਲਕੀ ਮੈ ਧਰਿ ਦੀਜੈ।
ਤਾ ਪਰ ਭਵਰ ਗੁੰਜਾਰਤ ਜੈ ਹੈ। ਭੇਦ ਅਭੇਦ ਲੋਕ ਨਹਿ ਪੈ ਹੈ। ੧੯।

ਤਬ ਗੋਰੈ ਬਾਦਿਲ ਸੋਈ ਕਿਯੋ। ਜਿਹ ਬਿਧਿ ਮੰਤ੍ਰ ਪਦੁਮਿਨੀ ਦਿਯੋ।
ਗੜ ਕੇ ਲਹਤ ਡੋਰਿਕਾ ਧਰੀ। ਪਦੁਮਿਨਿ ਅਗ੍ਰ ਪਾਲਕੀ ਕਰੀ। ੨੦।

ਦੋਹਰਾ

ਪਦੁਮਿਨਿ ਕੇ ਪਟ ਪਰ ਘਨੇ ਭਵਰ ਕਰੈ ਗੁੰਜਾਰ।
ਲੋਕ ਸਭੈ ਪਦੁਮਿਨਿ ਲਖੈ ਬਸਤ੍ਰ ਨ ਸਕੈ ਬਿਚਾਰਿ। ੨੧।

ਚੌਪਈ

ਤਾ ਮੈ ਡਾਰਿ ਲੁਹਾਰਿਕ ਲਯੋ। ਤਾ ਕੋ ਬਸਤ੍ਰ ਤਵਨ ਪਰ ਦਯੋ।
ਛੈਨੀ ਔਰ ਹਥੋਰਾ ਲਏ। ਵਾ ਬਢਈ ਕੇ ਕਰ ਮੋ ਦਏ। ੨੨।
ਦੂਤ ਦਿਲੀਸਹਿ ਬਚਨ ਉਚਾਰੇ। ਗ੍ਰਿਹ ਆਵਤ ਪਦੁਮਿਨਿ ਤਿਹਾਰੇ।
ਰਾਨਾ ਸਾਬ ਪ੍ਰਥਮ ਮਿਲਿ ਆਊ। ਬਹੁਰਿ ਤਿਹਾਰੀ ਸੇਜ ਸੁਹਾਊ। ੨੩।

ਯੋ ਕਹਿ ਬਢੀ ਤਹਾ ਚਲਿ ਗਯੋ। ਤਾ ਕੀ ਕਟਤ ਬੇਰਿਯੈ ਭਯੋ।
ਤਿਹ ਪਾਲਕੀ ਪ੍ਰਥਮ ਬੈਠਾਯੋ। ਇਹ ਤੇ ਓਹਿ ਡੋਰੀ ਪਹੁਚਾਯੋ। ੨੪।

ਇਕ ਤੇ ਨਿਕਰਿ ਅਵਰ ਮੋ ਗਯੋ। ਅਨਤ ਤਹਾ ਤੇ ਨਿਕਸਤ ਭਯੋ।
ਇਹ ਛਲ ਤਹਾ ਪਹੁੰਚਯੋ ਜਾਈ। ਤਬੈ ਦੁਰਗ ਮੈ ਬਜੀ ਬਧਾਈ। ੨੫।

ਗੜ ਪਰ ਜਬੈ ਬਧਾਈ ਭਈ। ਸਊਅਨ ਕਾਢਿ ਕ੍ਰਿਪਾਨੈ ਲਈ।
ਜਾ ਪਰ ਪਹੁੰਚਿ ਖੜਗ ਕਹ ਝਾਰਿਯੋ। ਏਕੈ ਘਾਇ ਮਾਰ ਹੀ ਡਾਰਿਯੋ। ੨੬।

ਦੌਹਰਾ

ਜਦ ਰਾਣੇ ਨੂੰ ਛਲ ਨਾਲ ਪਕੜ ਲਿਆ, ਤਾਂ ਕਿਹਾ ਕਿ ਮੈਂ ਤੈਨੂੰ ਮਾਰ ਦਿਆਂਗਾ।
ਨਹੀਂ ਤਾਂ ਆਪਣੀ ਪਦਮਨੀ ਮੈਨੂੰ ਲਿਆ ਦੇ।੧੬।

ਚੌਪਈ

ਜਦ ਪਦਮਨੀ ਨੇ ਇਹ ਚਰਿਤ੍ਰ ਬਣਾਇਆ। ਗੋਰਾ ਅਤੇ ਬਾਦਲ (ਨਾਂ ਦੇ ਸੂਰਮਿਆਂ ਨੂੰ
ਆਪਣੇ) ਕੋਲ ਬੁਲਾਇਆ। ਉਨ੍ਹਾਂ ਪ੍ਰਤਿ ਕਿਹਾ ਕਿ (ਤੁਸੀਂ) ਮੇਰੇ ਕਹੇ ਅਨੁਸਾਰ ਕਰੋ ਅਤੇ
ਬਾਦਸ਼ਾਹ ਨੂੰ ਇਹ ਉੱਤਰ ਦਿਓ।੧੭।

(ਅਤੇ ਕਿਹਾ--) ਅੱਠ ਹਜ਼ਾਰ ਪਾਲਕੀਆਂ ਤਿਆਰ ਕਰੋ ਅਤੇ ਉਨ੍ਹਾਂ ਪਾਲਕੀਆਂ ਵਿਚ
ਅੱਠ ਅੱਠ ਯੋਧੇ ਬਿਠਾਓ। ਕਿਲ੍ਹੇ ਕੋਲ ਲਿਆ ਕੇ ਸਾਰੀਆਂ ਨੂੰ ਰਖ ਦਿਓ ਅਤੇ ਤੁਸੀਂ
ਬਾਦਸ਼ਾਹ ਨੂੰ ਇਸ ਤਰ੍ਹਾਂ ਕਹੋ।੧੮।

ਤੁਸੀਂ ਮੇਰਾ ਇਕ ਬਸਤ੍ਰ ਲੈ ਲੈਣਾ ਅਤੇ (ਉਸ ਨੂੰ) ਪਹਿਲੀ ਪਾਲਕੀ ਵਿਚ ਰਖ
ਦੇਣਾ। ਉਸ ਉਤੇ ਭੋਰੇ ਗੁੰਜਦੇ ਜਾਣਗੇ। (ਇਸ ਦਾ) ਭੇਦ ਅਭੇਦ ਲੋਕੀਂ ਨਹੀਂ ਸਮਝ
ਸਕਣਗੇ।੧੯।

ਤਦ ਗੋਰੇ ਅਤੇ ਬਾਦਲ ਨੇ ਉਹੀ ਕੁਝ ਕੀਤਾ ਜਿਸ ਪ੍ਰਕਾਰ ਪਦਮਨੀ ਨੇ ਸਮਝਾਇਆ
ਸੀ। ਕਿਲ੍ਹੇ ਕੋਲ ਪਹੁੰਚ ਕੇ ਪਾਲਕੀਆਂ ਰਖ ਦਿੱਤੀਆਂ ਅਤੇ ਪਦਮਨੀ ਦੀ (ਮਿਥਿਆ) ਪਾਲਕੀ
ਅਗੇ ਕਰ ਦਿੱਤੀ।੨੦।

ਦੌਹਰਾ

ਪਦਮਨੀ ਦੇ ਬਸਤ੍ਰਾਂ ਤੇ ਬਹੁਤ ਸਾਰੇ ਭੋਰੇ ਗੁੰਜਾਰ ਕਰਨ ਲਗੇ। ਸਭ ਲੋਕ (ਉਸ ਨੂੰ)
ਪਦਮਨੀ (ਦੀ ਪਾਲਕੀ) ਹੀ ਸਮਝਦੇ ਅਤੇ ਬਸਤ੍ਰ ਬਾਰੇ ਵਿਚਾਰ ਤਕ ਨ ਕਰ ਸਕੇ।੨੧।

ਚੌਪਈ

ਉਸ ਵਿਚ ਇਕ ਲੁਹਾਰ ਬਿਠਾਇਆ ਹੋਇਆ ਸੀ ਜਿਸ ਨੇ ਪਦਮਨੀ ਦੇ ਬਸਤ੍ਰ ਪਾਏ
ਹੋਏ ਸਨ। ਛੋਟੀ ਅਤੇ ਹਥੌੜਾ ਲੈ ਕੇ ਉਸ ਲੁਹਾਰ ਦੇ ਹੱਥ ਵਿਚ ਦੇ ਦਿੱਤੇ ਸਨ।੨੨।

ਦਿੱਲੀ ਦੇ ਬਾਦਸ਼ਾਹ (ਅਲਾਉੱਦੀਨ) ਨੂੰ ਦੂਤ ਨੇ ਦਸਿਆ ਕਿ ਪਦਮਨੀ ਤੁਹਾਡੇ ਘਰ
ਆ ਪਹੁੰਚੀ ਹੈ। (ਉਸ ਨੇ ਕਿਹਾ ਹੈ ਕਿ ਮੈਂ) ਪਹਿਲਾਂ ਰਾਣਾ ਨੂੰ ਮਿਲ ਆਵਾਂ, ਫਿਰ ਆ ਕੇ
ਤੇਰੀ ਸੇਜ ਨੂੰ ਸੁਹਾਵਣਾ ਬਣਾਵਾਂਗੀ।੨੩।

ਇਹ ਕਹਿ ਕੇ ਲੁਹਾਰ ਉਥੇ (ਰਾਜਾ ਰਤਨ ਸੈਨ ਪਾਸ) ਚਲਾ ਗਿਆ ਅਤੇ ਉਸ ਦੀਆਂ
ਬੇੜੀਆਂ ਕਟਣ ਲਗਾ। ਉਸ ਨੂੰ ਪਹਿਲੀ ਪਾਲਕੀ ਵਿਚ ਬਿਠਾਇਆ। ਇਸ ਤੋਂ ਉਸ ਨੂੰ
(ਦੂਜੀ) ਪਾਲਕੀ (ਵਿਚ) ਪਹੁੰਚਾਇਆ।੨੪।

(ਰਾਣਾ) ਇਕ (ਪਾਲਕੀ) ਤੋਂ ਬਾਦ ਹੋਰਨਾਂ ਵਿਚੋਂ ਨਿਕਲਦਾ ਹੋਇਆ ਉਥੋਂ ਖਿਸਕ
ਗਿਆ। ਇਸ ਛਲ ਨਾਲ ਉਥੇ (ਆਪਣੇ ਕਿਲ੍ਹੇ ਵਿਚ) ਜਾ ਪਹੁੰਚਿਆ। ਤਦ ਕਿਲ੍ਹੇ ਵਿਚ
ਵਧਾਈ ਦੇ ਨਗਾਰੇ ਵਜਣ ਲਗੇ।੨੫।

ਕਿਲ੍ਹੇ ਉਤੇ ਜਦ ਵਧਾਈ ਦੇ ਨਗਾਰੇ ਵਜਣ ਲਗੇ ਤਾਂ ਸੂਰਮਿਆਂ ਨੇ ਕ੍ਰਿਪਾਨਾਂ ਕਢ
ਲਈਆਂ। ਜਿਸ ਉਤੇ ਪਹੁੰਚ ਕੇ ਖੜਗ ਦਾ ਵਾਰ ਕੀਤਾ, ਇਕੋ ਹੀ ਵਾਰ ਨਾਲ ਮਾਰ ਹੀ
ਦਿੱਤਾ।੨੬।

ਧੁਕਿ ਧੁਕਿ ਪਰੇ ਧਰਨਿ ਭਟ ਭਾਰੇ। ਜਨੁਕ ਕਰਵਤਨ ਬਿਰਛ ਬਿਦਾਰੇ।
ਜੁਝਿ ਜੁਝਿ ਮਰੈ ਅਧਿਕ ਰਿਸਿ ਭਰੇ। ਬਹੁਰਿ ਨ ਦਿਖਯਤ ਤਾਜਿਯਨ ਚਰੇ। ੨੭।

ਦੌਹਰਾ

ਜੈਨ ਲਾਵਦੀ ਸਾਹ ਕੋ ਤਬ ਹੀ ਦਯੋ ਭਜਾਇ।
ਰਤਨ ਸੈਨ ਰਾਨਾ ਗਏ ਗੜ ਇਹ ਚਰਿਤ ਦਿਖਾਇ। ੨੮।
ਗੋਰਾ ਬਾਦਿਲ ਕੋ ਦਿਯੋ ਅਤਿ ਧਨ ਛੋਰਿ ਭੰਡਾਰ।
ਤਾ ਦਿਨ ਤੈ ਪਦੁਮਿਨਿ ਭਏ ਬਾਢੀ ਪ੍ਰੀਤਿ ਅਪਾਰ। ੨੯। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮੇ ਨਿਯੰਤ੍ਰੇ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਨਿੰਨਾਨਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੧੯੯। ੩੭੨੭। ਅਫਸ਼੍ਰੀ।

ਦੌਹਰਾ

ਤ੍ਰਿਗਤਿ ਦੇਸ ਏਸੂਰ ਬਡੇ ਦੁਗਤਿ ਸਿੰਘ ਇਕ ਭੂਪ।
ਦੇਗ ਤੇਗ ਪੂਰੇ ਪੁਰਖ ਸੁੰਦਰ ਕਾਮ ਸਰੂਪ। ੧।

ਤੋਟਕ ਛੰਦ

ਉਡਗਿੰਦ੍ਰ ਪ੍ਰਭਾ ਇਕ ਤਾ ਕੀ ਤ੍ਰਿਯਾ। ਦਿਨ ਰੈਨਿ ਭਜੈ ਮੁਖ ਜਾਸੁ ਪਿਯਾ।
ਬਿਸੁਨਾਥ ਪ੍ਰਭਾ ਤ੍ਰਿਯ ਔਰ ਰਹੈ। ਅਤਿ ਸੁੰਦਰ ਤਾ ਕਹ ਜਗਤ ਕਹੈ। ੨।

ਬਿਸੁਨਾਥ ਪ੍ਰਭਾ ਤਨ ਪ੍ਰੀਤਿ ਰਹੈ। ਉਡਗਿੰਦ੍ਰ ਪ੍ਰਭਾ ਇਕ ਬੈਨ ਚਹੈ।
ਦਿਨ ਰੈਨਿ ਬਿਤਤਿ ਕਰੈ ਇਹ ਕੇ। ਕਬਹੂੰ ਗ੍ਰਿਹ ਜਾਤ ਨਹੀ ਤਿਹ ਕੇ। ੩।

ਚੌਪਈ

ਤਾ ਪਰ ਸਤ੍ਰ ਤਵਨ ਕੋ ਧਾਯੋ। ਦੁਗਤਿ ਸਿੰਘ ਦਲੁ ਲੈ ਸਮੁਹਾਯੋ।
ਮਚਿਯੋ ਜੁਪ ਅਤਿ ਬਜੇ ਨਗਾਰੇ। ਦੇਵ ਅਦੇਵ ਬਿਲੋਕਤ ਸਾਰੇ। ੪।

ਉਮਡੇ ਸੂਰ ਸਿੰਘ ਜਿਮਿ ਗਾਜਹਿ। ਦੇਉ ਦਿਸਨ ਜੁਝਉਆ ਬਾਜਹਿ।
ਗੋਮੁਖ ਸੰਖ ਨਿਸਾਨ ਅਪਾਰਾ। ਢੋਲ ਮ੍ਰਿਦੰਗ ਮੁਚੰਗ ਨਗਾਰਾ। ੫।

ਤੁਰਹੀ ਨਾਦ ਨਫੀਰੀ ਬਾਜਹਿ। ਮੰਦਲ ਤੂਰ ਉਤੰਗ ਬਿਰਾਜਹਿ।
ਮੁਰਲੀ ਝਾਂਝ ਭੇਰ ਰਨ ਭਾਰੀ। ਸੁਨਤ ਨਾਦ ਧੁਨਿ ਹਠੇ ਹਕਾਰੀ। ੬।

ਜੁਗਨਿ ਦੈਤ ਅਧਿਕ ਹਰਖਾਨੇ। ਗੀਧ ਸਿਵਾ ਫਿਕਰਹਿ ਅਭਿਮਾਨੈ।
ਭੂਤ ਪ੍ਰੇਤ ਨਾਚਹਿ ਅਰੁ ਗਾਵਹਿ। ਕਹੂੰ ਰੁਦ੍ਰ ਡਮਰੂ ਡਮਕਾਵਹਿ। ੭।

ਅਚਿ ਅਚਿ ਰੁਧਰ ਡਾਕਨੀ ਡਹਕਹਿ। ਭਖਿ ਭਖਿ ਅਮਿਖ ਕਾਕ ਕਹੂੰ ਕਹਕਹਿ।
ਜੰਬੁਕ ਗੀਧ ਮਾਸੁ ਲੈ ਜਾਹੀ। ਕਛੁ ਕਛੁ ਸਬਦ ਬਿਤਾਲ ਸੁਨਾਹੀ। ੮।

ਧਮ ਧਮ ਕਰਦੇ ਵੱਡੇ ਸੂਰਮੇ ਧਰਤੀ ਉਤੇ ਡਿਗ ਰਹੇ ਸਨ, ਮਾਨੋ ਆਰਿਆਂ ਨਾਲ ਬ੍ਰਿਛ ਕਟ ਕੇ ਸੁਟੇ ਜਾਂਦੇ ਹੋਣ। ਉਹ ਬਹੁਤ ਰੋਹ ਨਾਲ ਭਰੇ ਹੋਏ ਜੂਝ ਜੂਝ ਕੇ ਮਰ ਰਹੇ ਸਨ ਅਤੇ ਉਨ੍ਹਾਂ ਨੂੰ ਫਿਰ ਘੋੜਿਆਂ ਉਤੇ ਚੜ੍ਹਿਆ ਹੋਇਆ ਨਹੀਂ ਵੇਖਿਆ ਗਿਆ ਸੀ।੨੭।

ਦੋਹਰਾ

ਅਲਾਉਦੀਨ ਬਾਦਸ਼ਾਹ ਨੂੰ ਤਦ ਭਜਾ ਦਿੱਤਾ ਗਿਆ ਅਤੇ ਇਹ ਚਰਿਤ੍ਰ ਵਿਖਾ ਕੇ ਰਾਣਾ ਰਤਨ ਸੈਨ ਕਿਲ੍ਹੇ ਵਿਚ ਪਹੁੰਚ ਗਿਆ।੨੮। ਖਜ਼ਾਨਾ ਖੋਲ੍ਹ ਕੇ ਗੋਰਾ ਅਤੇ ਬਾਦਲ ਨੂੰ ਬਹੁਤ ਧਨ ਦਿੱਤਾ ਗਿਆ। ਉਸ ਦਿਨ ਤੋਂ ਪਦਮਨੀ ਨਾਲ (ਰਾਣੇ ਦੀ) ਪ੍ਰੀਤ ਬਹੁਤ ਵਧ ਗਈ।੨੯।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੯ ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੧੯੯। ੩੭੨੭। ਚਲਦਾ।

ਦੋਹਰਾ

ਤ੍ਰਿਗਤ ਦੇਸ ਦਾ ਦੂਗਤਿ ਸਿੰਘ ਨਾਂ ਦਾ ਇਕ ਵੱਡਾ ਰਾਜਾ ਸੀ ਜੋ ਦੇਗ ਅਤੇ ਤੇਗ (ਦੇ ਚਲਾਣ) ਵਿਚ ਨਿਪੁਣ ਸੀ ਅਤੇ ਕਾਮ ਦੇਵ ਵਰਗਾ ਸੁੰਦਰ ਸੀ।੧।

ਤੋਟਕ ਛੰਦ

ਉਸ ਦੀ ਉਡਗਿੰਦ੍ਰ ਪ੍ਰਭਾ ਨਾਂ ਦੀ ਇਕ ਇਸਤਰੀ ਸੀ ਜੋ ਦਿਨ ਰਾਤ ਆਪਣੇ ਪ੍ਰਿਯ (ਦਾ ਨਾਮ) ਮੁਖ ਤੋਂ ਜਪਦੀ ਸੀ। (ਉਸ ਰਾਜੇ ਦੀ) ਬਿਸੁਨਾਥ ਪ੍ਰਭਾ ਨਾਂ ਦੀ ਇਕ ਹੋਰ ਇਸਤਰੀ ਸੀ। ਉਸ ਨੂੰ ਜਗਤ ਅਤਿ ਸੁੰਦਰ ਕਹਿੰਦਾ ਸੀ।੨।

(ਰਾਜੇ ਦੀ) ਬਿਸੁਨਾਥ ਨਾਲ ਬਹੁਤ ਪ੍ਰੀਤ ਸੀ। ਉਡਗਿੰਦ੍ਰ ਪ੍ਰਭਾ ਤਾਂ ਬਸ ਇਕ ਬੋਲ ਦੀ ਹੀ ਚਾਹਵਾਨ ਸੀ। ਉਹ ਦਿਨ ਰਾਤ ਇਸ ਨਾਲ ਗੁਜ਼ਾਰਦਾ ਸੀ ਅਤੇ ਉਸ ਦੇ ਘਰ ਜਾਂਦਾ ਤਕ ਨਹੀਂ ਸੀ।੩।

ਚੌਪਈ

ਰਾਜੇ ਉਤੇ ਉਸ ਦੇ ਵੈਰੀ ਨੇ ਧਾਵਾ ਬੋਲ ਦਿੱਤਾ। ਦੂਗਤਿ ਸਿੰਘ ਵੀ ਦਲ ਲੈ ਕੇ ਸਾਹਮਣੇ ਆ ਗਿਆ। ਬਹੁਤ ਜ਼ਿਆਦਾ ਯੁੱਧ ਮਚ ਪਿਆ ਅਤੇ ਨਗਾਰੇ ਵਜਣ ਲਗੇ। ਸਾਰੇ ਦੇਵਤੇ ਅਤੇ ਦੈਂਤ ਵੇਖਣ ਲਗ ਗਏ।੪।

ਉਮਡੇ ਹੋਏ ਸੂਰਮੇ ਸ਼ੇਰਾਂ ਵਾਂਗ ਗਜਦੇ ਸਨ। ਦੋਹਾਂ ਪੱਖਾਂ ਤੋਂ ਮਾਰੂ ਵਾਜੇ ਵਜਦੇ ਸਨ। ਗੋਮੁਖ, ਸੰਖ, ਧੌਂਸੇ, ਢੋਲ, ਮ੍ਰਿਦੰਗ, ਮੁਚੰਗ, ਨਗਾਰੇ ਆਦਿ ਬਹੁਤ ਵਜਦੇ ਸਨ।੫।

ਤੁਰਹੀ, ਨਾਦ, ਨਫੀਰੀ, ਮੰਦਲ, ਤੂਰ, ਉਤੰਗ, ਮੁਰਲੀ, ਝਾਂਝ, ਭੇਰ ਆਦਿ ਬਹੁਤ ਵਾਜੇ ਵਜਦੇ ਸਨ ਅਤੇ (ਉਨ੍ਹਾਂ ਦਾ) ਨਾਦ ਸੁਣ ਕੇ ਹਠੀਲੇ (ਸੂਰਮੇ) ਲਲਕਾਰੇ ਮਾਰਦੇ ਸਨ।੬।

ਜੋਗਣਾਂ ਅਤੇ ਦੈਂਤ ਬਹੁਤ ਖੁਸ਼ ਹੋ ਰਹੇ ਸਨ। ਗਿਰਝਾਂ ਅਤੇ ਸਿਵਾ (ਗਿਦੜੀਆਂ) ਅਭਿਮਾਨ ਸਹਿਤ ਹੁੰਕਾਰ ਰਹੀਆਂ ਸਨ। ਭੂਤ, ਪ੍ਰੇਤ ਨਚਦੇ ਅਤੇ ਗਾਉਂਦੇ ਸਨ। ਕਿਤੇ ਰੁਦ੍ਰ ਡਮਰੂ ਨੂੰ ਵਜਾ ਰਿਹਾ ਸੀ।੭।

ਡਾਕਣੀਆਂ ਲਹੂ ਪੀ ਪੀ ਕੇ ਡਕਾਰ ਰਹੀਆਂ ਸਨ ਅਤੇ ਕਾਂ ਮਾਸ ਖਾ ਖਾ ਕੇ ਕਾਂ-ਕਾਂ ਕਰਦੇ ਸਨ। ਗਿਦੜ ਅਤੇ ਗਿੱਧਾਂ ਮਾਸ ਲਏ ਜਾ ਰਹੀਆਂ ਸਨ। ਕਿਤੇ ਕਿਤੇ ਬਿਤਾਲਾਂ ਦੇ ਸ਼ਬਦ ਸੁਣਾਈ ਪੈਂਦੇ ਸਨ।੮।

ਝਮਕੈ ਕਹੂੰ ਅਸਿਨ ਕੀ ਧਾਰਾ। ਭਭਕਹਿ ਰੁੰਡ ਮੁੰਡ ਬਿਕਰਾਰਾ।
 ਧੁਕਿ ਧੁਕਿ ਪਰੇ ਧਰਨਿ ਭਟ ਭਾਰੇ। ਝੁਕਿ ਝੁਕਿ ਬਡੇ ਪਖਰਿਯਾ ਮਾਰੇ। ੯।

ਠਿਲਾ ਠਿਲੀ ਬਰਛਨਿ ਸੋ ਮਾਚੀ। ਕਢਾ ਕਢੀ ਕਰਵਾਰਿਨ ਰਾਚੀ।
 ਕਟਾ ਕਟੀ ਕਹੂੰ ਭਈ ਕਟਾਰੀ। ਧਰਨੀ ਅਰੁਨ ਭੇਸ ਭਈ ਸਾਰੀ। ੧੦।

ਕਾਢੇ ਦੈਤ ਦਾਂਤ ਕਹੂੰ ਫਿਰੈ। ਬਰਿ ਬਰਿ ਕਹੂੰ ਬਰੰਗਨ ਬਰੈ।
 ਭੀਖਨ ਭਏ ਨਾਦ ਕਹੂੰ ਭਾਰੇ। ਭੈਰਵਾਦਿ ਛਬਿ ਲਖਨ ਸਿਧਾਰੇ। ੧੧।

ਦੋਹਰਾ

ਭਕਭਕਾਹਿ ਘਾਯਲ ਕਹੂੰ ਕਹਕੈ ਅਮਿਤ ਮਸਾਨ।
 ਬਿਕਟਿ ਸੁਭਟ ਚਟਪਟ ਕਟੇ ਤਨ ਬ੍ਰਿਨ ਬਹੈ ਕ੍ਰਿਪਾਨ। ੧੨।

ਚੌਪਈ

ਭੈਰਵ ਕਹੂੰ ਅਧਿਕ ਭਵਕਾਰੈ। ਕਹੂੰ ਮਸਾਨ ਕਿਲਕਟੀ ਮਾਰੈ।
 ਭਾ ਭਾ ਬਜੇ ਭੇਰ ਕਹੂੰ ਭੀਖਨ। ਤਨਿ ਧਨੁ ਤਜਹਿ ਸੁਭਟ ਸਰ ਤੀਖਨ। ੧੩।

ਅਤਿਲ

ਚਾਬਿ ਚਾਬਿ ਕਰਿ ਓਸਨ ਦੁਬਹਿਯਾ ਧਾਵਹੀ।
 ਬਜ੍ਜ ਬਾਨ ਬਿਛੂਅਨ ਕੇ ਬ੍ਰਿਨਨ ਲਗਾਵਹੀ।
 ਟੂਕ ਟੂਕ ਹੈ ਗਿਰੈ ਨ ਮੇਰੈ ਨੇਕ ਮਨ।
 ਹੋ ਤਨਿਕ ਤਨਿਕ ਲਗਿ ਗਏ ਅਸਿਨ ਕੀ ਧਾਰ ਤਨ। ੧੪।

ਮੋਰਿ ਬਾਗ ਬਾਜਨ ਕੀ ਨੈਕ ਨ ਭਾਜਹੀ।
 ਖਰੇ ਖੇਤ ਕੇ ਮਾਝ ਸਿੰਘ ਜੁਯੇ ਗਾਜਹੀ।
 ਖੰਡ ਖੰਡ ਹੈ ਗਿਰੇ ਖੰਡਿਸਨ ਖੰਡ ਕਰਿ।
 ਹੋ ਖੰਡੇ ਖੜਗ ਕੀ ਧਾਰ ਗਏ ਭਵਿਸਿੰਧ ਤਰਿ। ੧੫।

ਦੋਹਰਾ

ਭਕਭਕਾਹਿ ਘਾਯਲ ਕਹੂੰ ਰੁੰਡ ਮੁੰਡ ਬਿਕਰਾਰ।
 ਤਰਫਰਾਹਿ ਲਾਗੇ ਕਹੂੰ ਛੜੀ ਛੜਨ ਧਾਰਿ। ੧੬।

ਚੌਪਈ

ਹਾਕਿ ਹਾਕਿ ਭਟ ਤਰੈ ਧਵਾਵਹਿ। ਗਹਿ ਗਹਿ ਅਸਿਨ ਅਰਿਨ ਬ੍ਰਿਣ ਲਾਵਹਿ।
 ਚਟਪਟ ਸੁਭਟ ਬਿਕਟ ਕਟਿ ਮਰੈ। ਚੁਨਿ ਚੁਨਿ ਐਨ ਅਪਛਰਾ ਬਰੇ। ੧੭।

ਕਿਤੇ ਤਲਵਾਰਾਂ ਦੀਆਂ ਧਾਰਾਂ ਲਿਸ਼ਕ ਰਹੀਆਂ ਸਨ। ਭਿਆਨਕ ਸਿਰ ਅਤੇ ਧੜ ਭਕ ਭਕ ਕਰ ਰਹੇ ਸਨ। ਧੁਕ ਧੁਕ ਕਰਦੇ ਵੱਡੇ ਸੂਰਮੇ ਧਰਤੀ ਉਤੇ ਡਿਗ ਰਹੇ ਸਨ। ਬਹੁਤ ਸਾਰੇ ਘੋੜ ਸਵਾਰਾਂ ਨੂੰ ਝੁਕ ਝੁਕ ਕੇ ਮਾਰਿਆ ਜਾ ਰਿਹਾ ਸੀ।੯।

ਬਰਛਿਆਂ ਦੀ ਠੇਲ ਠਾਲ ਹੋ ਰਹੀ ਹੈ ਅਤੇ ਤਲਵਾਰਾਂ ਕਢ ਕਢ ਕੇ ਚਲਾਈਆਂ ਜਾ ਰਹੀਆਂ ਹਨ। ਕਿਤੇ ਕਟਾਰਾਂ ਨਾਲ ਕਟਾ ਕਟੀ (ਇਤਨੀ) ਹੋਈ ਹੈ ਕਿ ਸਾਰੀ ਧਰਤੀ ਲਾਲ ਰੰਗ ਦੀ ਹੋ ਗਈ ਹੈ।੧੦।

ਕਿਤੇ ਦੈਂਤ ਦੰਦ ਕਢ ਕੇ ਫਿਰ ਰਹੇ ਹਨ ਅਤੇ ਕਿਤੇ ਅਪੱਛਰਾਵਾਂ ਚੰਗੇ ਸੂਰਮਿਆਂ ਨੂੰ ਵਰ ਰਹੀਆਂ ਹਨ। ਕਿਤੇ ਭਿਆਨਕ ਨਾਦ ਹੋ ਰਹੇ ਹਨ। ਕਿਤੇ ਭੈਰੋਂ ਆਦਿ (ਯੁੱਧ ਦੀ) ਛਬੀ ਵੇਖਣ ਲਈ ਆ ਪਹੁੰਚੇ ਹਨ।੧੧।

ਦੌਹਰਾ

ਕਿਤੇ ਘਾਇਲਾਂ (ਦੇ ਜ਼ਖ਼ਮ) ਭਕ ਭਕ ਕਰ ਰਹੇ ਹਨ ਅਤੇ ਕਿਤੇ ਬੇਸ਼ੁਮਾਰ ਮਸਾਣ (ਪ੍ਰੇਤ) ਕਹਿਕੇ ਮਾਰ ਰਹੇ ਹਨ। ਕਠੌਰ ਸੂਰਮੇ ਝਟਪਟ ਕ੍ਰਿਪਾਨਾਂ ਨਾਲ ਸ਼ਰੀਰ ਕਟ ਰਹੇ ਹਨ ਅਤੇ ਜ਼ਖ਼ਮਾਂ (ਵਿਚੋਂ) ਲਹੂ ਵਗ ਰਿਹਾ ਹੈ।੧੨।

ਚੌਪਈ

ਕਿਤੇ ਭੈਰੋਂ ਬਹੁਤ ਭਭਕਾਂ ਮਾਰ ਰਹੇ ਹਨ ਅਤੇ ਕਿਤੇ ਮਸਾਣ ਕਿਲਕਾਰੀਆਂ ਮਾਰ ਰਹੇ ਹਨ। ਕਿਤੇ ਭਿਆਨਕ ਭੇਰੀਆਂ ਭਾਂ ਭਾਂ ਕਰ ਕੇ ਵਜਦੀਆਂ ਹਨ। ਕਿਤੇ ਸੂਰਮੇ ਧਨੁਸ ਖਿਚ ਕੇ ਤਿਖੇ ਤੀਰ ਛਡ ਰਹੇ ਹਨ।੧੩।

ਅੰਤਲ

ਹੇਠਾਂ ਨੂੰ ਚਬ ਚਬ ਕੇ ਦੋਹਾਂ ਬਾਂਹਵਾਂ ਨਾਲ ਸ਼ਸਤ੍ਰ ਚਲਾਣ ਵਾਲੇ ਦੌੜ ਰਹੇ ਹਨ। ਬਜ਼ ਬਾਣਾਂ ਅਤੇ ਬਿਛੂਆਂ ਦੇ ਜ਼ਖ਼ਮ ਲਗ ਰਹੇ ਹਨ। (ਯੋਧੇ) ਟੋਟੇ ਟੋਟੇ ਹੋ ਕੇ ਡਿਗ ਰਹੇ ਹਨ, (ਪਰ ਯੁੱਧ ਤੋਂ) ਮਨ ਮੋੜਦੇ ਨਹੀਂ ਹਨ। ਤਲਵਾਰਾਂ ਦੀ ਧਾਰ ਲਗਣ ਨਾਲ (ਉਨ੍ਹਾਂ ਦੇ) ਸ਼ਰੀਰਾਂ ਦੇ ਚੀਬੜੇ ਚੀਬੜੇ ਹੋ ਗਏ ਹਨ।੧੪।

ਉਹ ਘੋੜਿਆਂ ਦੀਆਂ ਵਾਗਾਂ ਮੋੜ ਕੇ ਜ਼ਰਾ ਜਿੰਨੇ ਵੀ ਭਜੇ ਨਹੀਂ ਹਨ। ਯੁੱਧ-ਭੂਮੀ ਵਿਚ ਖੜੇ ਹੋ ਕੇ ਸ਼ੇਰਾਂ ਵਾਂਗ ਗਜ਼ ਰਹੇ ਹਨ। ਖੰਡਿਆਂ ਨਾਲ ਕਟ ਕੇ ਟੋਟੇ ਟੋਟੇ ਹੋ ਕੇ ਡਿਗ ਰਹੇ ਹਨ। ਉਹ ਖੜਗ ਦੀ ਧਾਰ ਨਾਲ ਖੰਡਿਤ ਹੋ ਕੇ ਭਵਸਾਗਰ ਪਾਰ ਕਰ ਗਏ ਹਨ।੧੫।

ਦੌਹਰਾ

ਕਿਤੇ ਘਾਇਲ ਹੋਏ ਭਿਆਨਕ ਸਿਰ ਅਤੇ ਧੜ ਭਕ ਭਕ ਕਰ ਰਹੇ ਹਨ। ਕਿਤੇ ਛਤ੍ਰ ਧਾਰੀ ਛਤ੍ਰੀ ਤੜਫੜਾ ਰਹੇ ਹਨ।੧੬।

ਚੌਪਈ

ਸੂਰਮੇ ਘੋੜਿਆਂ ਨੂੰ ਹਿਕ ਹਿਕ ਕੇ ਧਾਵਾ ਕਰਦੇ ਹਨ। ਤਲਵਾਰਾਂ ਪਕੜ ਕੇ ਵੈਰੀਆਂ ਨੂੰ ਜ਼ਖ਼ਮ ਲਗਾਉਂਦੇ ਹਨ। ਝਟਪਟ ਵਰਿਆਮ ਸੂਰਮੇ ਨੂੰ ਕਟ ਕੇ ਮਰ ਰਹੇ ਹਨ। ਚੰਗੀ ਤਰ੍ਹਾਂ ਨਾਲ ਚੁਣ ਚੁਣ ਕੇ ਅਪੱਛਰਾਵਾਂ (ਉਨ੍ਹਾਂ ਨੂੰ) ਵਰ ਰਹੀਆਂ ਹਨ।੧੭।

ਅਤਿਲ

ਦੂਗਤਿ ਸਿੰਘ ਕੇ ਸੂਰ ਸਕਲ ਭਾਜਤ ਭਏ।
ਨ੍ਰਿਪ ਜੂਝੇ ਰਨ ਮਾਹਿ ਸੰਦੇਸਾ ਅਸ ਦਏ।
ਸੁਨਿ ਬਿਸੁਨਾਥ ਪ੍ਰਭਾ ਚਿਤ ਭੀਤਰਿ ਚਕਿ ਗਈ।
ਹੋ ਸ੍ਰੀ ਉਡਗਿੰਦ੍ਰ ਪ੍ਰਭਾ ਜਰਬੇ ਕਹ ਉਦਿਤ ਭਈ। ੧੮।

ਜੋ ਧਨੁ ਤਾ ਕੋ ਹੁਤੋ ਸੁ ਦਿਯੋ ਲੁਟਾਇ ਕੈ।
ਚਲੀ ਜਰਨ ਕੇ ਹੇਤ ਮ੍ਰਿਦੰਗ ਬਜਾਇ ਕੈ।
ਪ੍ਰਾਨ ਨਾਥ ਜਿਤ ਗਏ ਤਹੀ ਮੈ ਜਾਇ ਹੋ।
ਹੋ ਜਿਯਤ ਨ ਆਵਤ ਧਾਮ ਮਰੇ ਤੇ ਪਾਇ ਹੋ। ੧੯।

ਸ੍ਰੀ ਬਿਸੁਨਾਥ ਪ੍ਰਭਾ ਜਰਬੇ ਤੇ ਡਰਿ ਗਈ।
ਮਰਿਯੋ ਨ੍ਰਿਪਤਿ ਸੁਨਿ ਕਾਨ ਅਧਿਕ ਪੀਟਤ ਭਈ।
ਤਬ ਲੋ ਅਰਿਨ ਬਿਦਾਰਿ ਗਯੋ ਨ੍ਰਿਪ ਆਇ ਕੈ।
ਹੋ ਹੇਰਿ ਸਤੀ ਕੀ ਮੀਚਿ ਰਹਿਯੋ ਬਿਸਮਾਇ ਕੈ। ੨੦।

ਜਬ ਉਡਗਿੰਦ੍ਰ ਪ੍ਰਭਾ ਕੀ ਸੁਧਿ ਕਾਨਨ ਪਰੀ।
ਬਿਰਹ ਤਿਹਾਰੇ ਬਾਲ ਅਗਨਿ ਮੇ ਜਰਿ ਮਰੀ।
ਤਬ ਪਿਯ ਤਬ ਹੀ ਤਹਾ ਪਹੁਚਯੋ ਆਇ ਕੈ।
ਹੋ ਤਰਲ ਤੁਰੰਗਨ ਮਾਝ ਤੁਰੰਗ ਧਵਾਇ ਕੈ। ੨੧।

ਦੋਹਰਾ

ਨ੍ਰਿਪ ਆਵਤ ਲੋ ਮੂਰਖਨ ਦੀਨੀ ਚਿਤਾ ਜਰਾਇ।
ਜਿਯਤ ਮਰੇ ਪਤਿ ਕੀ ਕਛੁ ਸੁਧਿ ਨਹਿ ਲਈ ਬਨਾਇ। ੨੨।

ਅਤਿਲ

ਤ੍ਰਿਯ ਕੋ ਲੈ ਲੈ ਨਾਮੁ ਨ੍ਰਿਪਤਿ ਪੀਟਤ ਭਯੋ।
ਮੁਹਿ ਕਾਰਨ ਇਹ ਬਾਲ ਅਗਨਿ ਮਹਿ ਜਿਯ ਦਯੋ।
ਬਰਤ ਬਾਲ ਕੋ ਅਬ ਹੀ ਐਚਿ ਨਿਕਾਰਿ ਹੋ।
ਹੋ ਨਾਤਰ ਜਰਿ ਯਾਹੀ ਸੰਗ ਸ੍ਰਾਗ ਸਿਧਾਰਿ ਹੋ। ੨੩।

ਚੌਪਈ

ਅਬ ਹੀ ਤੁਰੰਗ ਅਗਨਿ ਮੈ ਡਾਰੋ। ਜਰਤ ਪ੍ਰਿਯਾ ਕਹੁ ਐਚਿ ਨਿਕਾਰੋ।
ਕੈ ਹਮਹੂੰ ਯਾਹੀ ਚਿਤ ਜਰਿ ਹੈ। ਸੁਰ ਪੁਰ ਦੋਊ ਪਯਾਨੋ ਕਰਿ ਹੈ। ੨੪।

ਦੋਹਰਾ

ਖੜਗ ਕਾਢ ਕਰ ਮੈ ਲਯੋ ਮੋਹਿ ਨ ਪਕਰਿਯੋ ਕੋਇ।
ਕੈ ਕਾਢੇ ਇਹ ਕੈ ਜਰੈ ਕਰਤਾ ਕਰੈ ਸੇ ਹੋਇ। ੨੫।

ਅਤਿਲ

ਦੁਗਤਿ ਸਿੰਘ ਦੇ ਸਾਰੇ ਸੂਰਮੇ ਭਜਣ ਲਗ ਗਏ। (ਉਨ੍ਹਾਂ ਨੇ) ਇਸ ਤਰ੍ਹਾਂ ਦਾ ਸੁਨੇਹਾ ਦਿੱਤਾ ਕਿ ਰਾਜਾ ਯੁੱਧ ਵਿਚ ਮਾਰਿਆ ਗਿਆ ਹੈ। ਬਿਸੁਨਾਥ ਪ੍ਰਭਾ ਇਹ (ਸੁਨੇਹਾ) ਸੁਣ ਕੇ ਮਨ ਵਿਚ ਹੈਰਾਨ ਹੋ ਗਈ ਅਤੇ ਸ੍ਰੀ ਉਡਗਿੰਦ੍ਰ ਪ੍ਰਭਾ ਸੜਨ ਲਈ (ਭਾਵੇਂ ਸਤੀ ਹੋਣ ਲਈ) ਤਿਆਰ ਹੋ ਗਈ।੧੮।

ਉਸ ਪਾਸ ਜੋ ਧਨ ਸੀ, ਉਹ (ਲੋਕਾਂ ਵਿਚ) ਵੰਡ ਦਿੱਤਾ ਅਤੇ ਸੜਨ ਲਈ ਮ੍ਰਿਦੰਗ ਵਜਾ ਕੇ ਚਲ ਪਈ। ਜਿਥੇ ਪ੍ਰਾਣਨਾਥ ਗਏ ਹਨ, ਉਥੇ ਹੀ ਮੈਂ ਜਾਵਾਂਗੀ। ਉਹ ਜੀਉਂਦੇ ਤਾਂ ਮੇਰੇ ਘਰ ਨਹੀਂ ਆਉਂਦੇ ਸਨ, ਪਰ ਮਰਨ ਤੇ ਮੈਂ (ਉਨ੍ਹਾਂ ਨੂੰ) ਪ੍ਰਾਪਤ ਕਰ ਲਵਾਂਗੀ।੧੯।

ਸ੍ਰੀ ਬਿਸੁਨਾਥ ਪ੍ਰਭਾ ਸੜਨ ਤੋਂ ਡਰ ਗਈ। ਪਤੀ ਦੀ ਮੌਤ ਕੰਨ ਨਾਲ ਸੁਣ ਕੇ ਬਹੁਤ ਪਿਟਣ ਲਗ ਗਈ। ਤਦ ਤਕ ਵੈਰੀਆਂ ਨੂੰ ਸੰਘਾਰ ਕੇ ਰਾਜਾ ਆ ਗਿਆ ਅਤੇ ਸਤੀ ਦੀ ਮ੍ਰਿਤੁ ਬਾਰੇ ਸੁਣ ਕੇ ਹੈਰਾਨ ਰਹਿ ਗਿਆ।੨੦।

ਜਦ ਉਡਗਿੰਦ੍ਰ ਪ੍ਰਭਾ ਦੀ ਖ਼ਬਰ (ਉਸ ਦੇ) ਕੰਨਾਂ ਨਾਲ ਪਈ ਕਿ ਤੇਰੇ ਬਿਰਹੇ ਵਿਚ ਇਸਤਰੀ ਸੜ ਮਰੀ ਹੈ, ਤਦ ਪ੍ਰੀਤਮ ਤੁਰਤ ਤੇਜ਼ ਘੋੜਿਆਂ ਵਿਚ ਇਕ ਬਹੁਤ ਤੇਜ਼ ਘੋੜਾ ਦੌੜਾ ਕੇ ਉਥੇ ਆ ਪਹੁੰਚਿਆ।੨੧।

ਦੌਹਰਾ

ਰਾਜੇ ਦੇ ਆਣ ਤਕ ਮੂਰਖਾਂ ਨੇ ਚਿਤਾ ਨੂੰ ਅਗਨੀ ਦੇ ਦਿੱਤੀ ਸੀ। ਉਨ੍ਹਾਂ ਨੇ ਪਤੀ ਦੇ ਜੀਉਂਦੇ ਜਾਂ ਮਰੇ ਦੀ ਖ਼ਬਰ ਲਏ ਬਿਨਾ ਹੀ (ਸਭ ਕੁਝ ਕਰ ਦਿੱਤਾ)।੨੨।

ਅਤਿਲ

ਇਸਤਰੀ ਦਾ ਨਾਮ ਲੈ ਲੈ ਕੇ ਰਾਜਾ ਪਿਟਣ ਲਗਾ। ਮੇਰੇ ਲਈ ਇਸ ਇਸਤਰੀ ਨੇ ਅਗਨੀ ਵਿਚ ਪ੍ਰਾਣ ਅਰਪਿਤ ਕਰ ਦਿੱਤੇ ਹਨ। ਮੈਂ ਸੜਦੀ ਹੋਈ ਇਸਤਰੀ ਨੂੰ ਹੁਣੇ ਬਾਹਰ ਖਿਚਾਂਗਾ, ਨਹੀਂ ਤਾਂ ਇਸੇ ਨਾਲ ਸੜ ਕੇ ਸਵਰਗ ਨੂੰ ਜਾਵਾਂਗਾ।੨੩।

ਚੌਪਈ

ਮੈਂ ਹੁਣੇ ਅਗਨੀ ਵਿਚ ਘੋੜਾ ਸੁਟਦਾ ਹਾਂ। ਸੜਦੀ ਹੋਈ ਪ੍ਰੀਤਮਾ ਨੂੰ ਖਿਚ ਕੇ ਬਾਹਰ ਕਢਦਾ ਹਾਂ। ਜਾਂ ਮੈਂ ਇਸ ਚਿਤਾ ਵਿਚ ਸੜ ਕੇ ਮਰਦਾ ਹਾਂ ਅਤੇ ਦੋਵੇਂ ਸਵਰਗ ਲਈ ਪ੍ਰਸਥਾਨ ਕਰਦੇ ਹਾਂ।੨੪।

ਦੌਹਰਾ

(ਰਾਜੇ ਨੇ) ਹੱਥ ਵਿਚ ਤਲਵਾਰ ਕਢ ਲਈ ਅਤੇ ਕਿਹਾ--ਮੈਨੂੰ ਕੋਈ ਵੀ ਨ ਪਕੜਿਓ। ਜਾਂ ਮੈਂ ਇਸ ਨੂੰ ਖਿਚ ਲਵਾਂਗਾ, ਜਾਂ ਸੜ ਜਾਵਾਂਗਾ। (ਅਗੋਂ) ਜੋ ਕੁਝ ਕਰਤਾ ਕਰੇਗਾ, ਉਹੀ ਹੋਵੇਗਾ।੨੫।

ਅਤਿਲ

ਖੜਗ ਕਾਢਿ ਕਰ ਮਾਝ ਧਵਾਵਤ ਹੈ ਭਯੋ।
ਜਰਤ ਜਹਾ ਤ੍ਰਿਯ ਹੁਤੀ ਚਿਤਾ ਮੈ ਪਤਿ ਗਯੋ।
ਪਕਰ ਭੁਜਾ ਤੇ ਐਚਿ ਤਰੁਨ ਤਰੁਨੀ ਲਿਯੋ।
ਹੋ ਰਾਜਸਿੰਘਾਸਨ ਪਾਵ ਬਹੁਰਿ ਅਪਨੋ ਦਿਯੋ। ੨੬।

ਦੋਹਰਾ

ਨਿਰਖ ਰਾਵ ਤਨ ਕਹਿ ਉਠੇ ਧੰਨ੍ਯ ਧੰਨ੍ਯ ਸਭ ਸੁਰ।
ਮਰੈ ਸ੍ਵਰਗ ਬਾਸਾ ਤਿਨੈ ਜੀਵਤ ਬਾਚਾ ਪੂਰ। ੨੭।

ਚੌਪਈ

ਸਭ ਰਾਨਿਨ ਐਸੇ ਸੁਨਿ ਪਾਯੋ। ਤਾਹਿ ਜਰਤ ਨ੍ਰਿਪ ਆਪੁ ਬਚਾਯੋ।
ਮਰਤ ਹੁਤੀ ਜੀਵਤ ਸੋ ਭਈ। ਜੀਵਤ ਹੁਤੀ ਮ੍ਰਿਤਕ ਹੂੰ ਗਈ। ੨੮।

ਅਬ ਹਮ ਕੋ ਨ੍ਰਿਪ ਚਿਤ ਨ ਲਯੈ ਹੈ। ਵਾਹੀ ਕੇ ਹੂੰ ਕੈ ਬਸਿ ਜੈ ਹੈ।
ਅਬ ਕਛੁ ਐਸ ਉਪਾਇ ਬਨਾਊ। ਯਾ ਸੋ ਪਤਿ ਕੀ ਪ੍ਰੀਤ ਮਿਟਾਊ। ੨੯।

ਦੇਖਹੁ ਇਹ ਰਾਵਹਿ ਕ੍ਯਾ ਕਹਿਯੈ। ਮਨ ਮੈ ਸਮੁਝਿ ਮੋਨਿ ਹੂੰ ਰਹਿਯੈ।
ਜੋ ਲੈ ਮੂਰਤਿ ਜਾਰ ਕੀ ਜਰੀ। ਤਾ ਕੇ ਹੇਤ ਇਤੀ ਇਨ ਕਰੀ। ੩੦।

ਯਹ ਲੈ ਮੂਰਤਿ ਜਾਰ ਕੀ ਜਰੀ। ਹੂੰ ਹੈ ਅਰਧ ਜਰੀ ਹੂੰ ਪਰੀ।
ਜੋ ਤਾ ਕੋ ਇਹ ਰਾਵ ਨਿਹਾਰੈ। ਅਬ ਹੀ ਯਾ ਕੋ ਜਿਯਤੇ ਮਾਰੈ। ੩੧।

ਯੋ ਜਬ ਬੈਨ ਰਾਵ ਸੁਨਿ ਪਾਯੋ। ਹੋਰਨ ਤਵਨ ਚਿਤਾ ਕਹ ਆਯੋ।
ਅਰਧ ਜਰੀ ਪ੍ਰਤਿਮਾ ਲਹਿ ਲੀਨੀ। ਪ੍ਰੀਤਿ ਜੁ ਬਢੀ ਹੁਤੀ ਤਜਿ ਦੀਨੀ। ੩੨।

ਤਬ ਬਾਨੀ ਨਭ ਤੇ ਇਹ ਹੋਈ। ਉਡਗ ਪ੍ਰਭਾ ਮਹਿ ਦੋਸੁ ਨ ਕੋਈ।
ਬਿਸੁਸਿ ਪ੍ਰਭਾ ਯਹਾ ਚਰਿਤ ਬਨਾਯੋ। ਤਾ ਤੇ ਚਿਤ ਤੁਮਰੋ ਡਹਿਕਾਯੋ। ੩੩।

ਜਿਹ ਤ੍ਰਿਯ ਤੁਮ ਤਨ ਜਰਿਯੋ ਨ ਗਯੋ। ਤਵਨਿ ਬਾਲ ਅਸਿ ਚਰਿਤ ਬਨਯੋ।
ਜਿਨਿ ਨ੍ਰਿਪ ਕੀ ਯਾ ਸੋ ਰੁਚਿ ਬਾਵੈ। ਜੀਯਤ ਹਮੈ ਛੋਰਿ ਕਰਿ ਛਾਡੈ। ੩੪।

ਤਬ ਰਾਜੇ ਐਸੇ ਸੁਨਿ ਪਾਈ। ਸਾਚੀ ਹੀ ਸਾਚੀ ਠਹਰਾਈ।
ਉਡਗਿ ਪ੍ਰਭਾ ਤਨ ਅਤਿ ਹਿਤ ਕੀਨੋ। ਵਾ ਸੋ ਤ੍ਯਾਗਿ ਨੇਹ ਸਭ ਦੀਨੋ। ੩੫।

ਦੋਹਰਾ

ਸ੍ਰੀ ਉਡਗਿੰਦ੍ਰ ਪ੍ਰਭਾ ਭਏ ਰਾਜ ਕਰਿਯੋ ਸੁਖ ਮਾਨ।
ਬਿਸੁਸਿ ਪ੍ਰਭਾ ਸੰਗ ਦੋਸਤੀ ਦੀਨੀ ਤ੍ਯਾਗ ਨਿਦਾਨ। ੩੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੨੦੦। ੩੭੬੩। ਅਫਜ਼ੂਂ।

ਅਤਿਲ

ਹੱਥ ਵਿਚ ਤਲਵਾਰ ਕਢ ਕੇ ਘੋੜੇ ਨੂੰ ਭਜਾਉਂਦਾ ਹੋਇਆ (ਰਾਜਾ ਉਥੇ ਆ) ਪਹੁੰਚਿਆ ਜਿਥੇ ਇਸਤਰੀ, ਸੜ ਰਹੀ ਸੀ ਅਤੇ ਪਤੀ ਚਿਤਾ ਵਿਚ ਵੜ ਗਿਆ। ਰਾਜੇ ਨੇ ਇਸਤਰੀ ਨੂੰ ਬਾਹੋਂ ਪਕੜ ਕੇ (ਬਾਹਰ) ਖਿਚ ਲਿਆ ਅਤੇ ਫਿਰ ਰਾਜ-ਸਿੰਘਾਸਨ ਉੱਤੇ ਆਪਣੇ ਪੈਰ ਰਖੇ। ੨੬।

ਦੋਹਰਾ

ਰਾਜੇ ਨੂੰ ਵੇਖ ਕੇ ਸਾਰੇ ਸੂਰਮੇ ਧੰਨ ਧੰਨ ਕਹਿਣ ਲਗੇ। (ਅਜਿਹੇ ਸੂਰਮੇ) ਮਰਨ ਤੇ ਸਵਰਗ ਵਿਚ ਜਾਂਦੇ ਹਨ ਅਤੇ ਜੀਉਂਦੇ ਹੋਇਆਂ ਆਪਣੇ ਬੋਲਾਂ ਨੂੰ ਪੂਰਾ ਕਰਦੇ ਹਨ। ੨੭।

ਚੌਪਈ

ਜਦ ਸਾਰੀਆਂ ਰਾਣੀਆਂ ਨੇ ਇਸ ਤਰ੍ਹਾਂ ਸੁਣਿਆ ਕਿ ਉਸ ਸੜਦੀ ਨੂੰ ਰਾਜੇ ਨੇ ਆਪ ਬਚਾਇਆ ਹੈ। (ਕਰਤਾਰ ਦੇ ਰੂਪ ਵੇਖੋ) ਜੋ ਮਰਨ ਲਗੀ ਸੀ, ਉਹ ਜੀਉਂਦੀ ਹੋ ਗਈ ਅਤੇ ਜੋ ਜੀਉਂਦੀ ਸੀ, ਉਹ ਮਰ ਗਈ। ੨੮।

(ਦੂਜੀ ਰਾਣੀ ਨੇ ਸੋਚਿਆ ਕਿ) ਹੁਣ ਰਾਜਾ ਮੈਨੂੰ ਆਪਣੇ ਚਿਤ ਵਿਚ ਨਹੀਂ ਰਖੇਗਾ ਅਤੇ ਉਸੇ ਦੇ ਵਸ ਵਿਚ ਹੋ ਜਾਏਗਾ। ਹੁਣ ਕੋਈ ਅਜਿਹਾ ਉਪਾ ਕਰਾਂ ਜਿਸ ਨਾਲ (ਉਸ ਪ੍ਰਤਿ) ਪਤੀ ਦੀ ਪ੍ਰੀਤ ਖਤਮ ਕਰ ਸਕਾਂ। ੨੯।

ਵੇਖੋ, ਇਸ ਰਾਜੇ ਨੂੰ ਕੀ ਕਿਹਾ ਜਾਵੇ। ਮਨ ਵਿਚ ਸਮਝ ਕੇ ਚੁਪ ਹੀ ਰਿਹਾ ਜਾਵੇ। ਉਹ ਯਾਰ ਦੀ ਮੂਰਤੀ ਨੂੰ ਨਾਲ ਲੈ ਕੇ ਸੜੀ ਹੈ। ਉਸ ਲਈ ਇਸ (ਰਾਜੇ ਨੇ) ਇਤਨਾ ਕੁਝ ਕੀਤਾ ਹੈ। ੩੦।

ਜਿਸ ਯਾਰ ਦੀ ਮੂਰਤੀ ਲੈ ਕੇ ਇਹ ਸੜਨਾ ਚਾਹੁੰਦੀ ਸੀ, ਉਹ ਅਜੇ ਅੱਧੀ ਹੀ ਸੜੀ ਹੈ। ਜੇ ਉਸ ਨੂੰ ਇਹ ਰਾਜਾ ਵੇਖ ਲਵੇ ਤਾਂ ਉਸ ਨੂੰ ਹੁਣੇ ਹੀ ਜੀਉਂਦਾ ਮਾਰ ਦੇਵੇ। ੩੧।

ਜਦ ਰਾਜੇ ਨੇ ਇਹ ਗੱਲ ਸੁਣ ਲਈ ਤਾਂ ਉਸ ਦੀ ਚਿਤਾ ਨੂੰ ਵੇਖਣ ਲਈ ਆਇਆ। ਉਸ ਨੇ ਅੱਧੀ ਸੜੀ ਹੋਈ ਮੂਰਤੀ ਲੈ ਲਈ ਅਤੇ (ਉਸ ਰਾਣੀ ਪ੍ਰਤਿ) ਜੋ ਪ੍ਰੀਤ ਵਧੀ ਹੋਈ ਸੀ, ਉਸ ਨੂੰ ਤਿਆਗ ਦਿੱਤਾ। ੩੨।

ਤਦ ਆਕਾਸ਼ ਬਾਣੀ ਹੋਈ ਕਿ 'ਉਡਗ ਪ੍ਰਭਾ' (ਉਡਗਿੰਦ੍ਰ ਪ੍ਰਭਾ) ਵਿਚ ਕੋਈ ਦੋਸ਼ ਨਹੀਂ ਹੈ। 'ਬਿਸੁਸਿ ਪ੍ਰਭਾ' (ਬਿਸੁਨਾਥ ਪ੍ਰਭਾ) ਨੇ ਇਹ ਚਰਿਤ੍ਰ ਬਣਾਇਆ ਹੈ ਜਿਸ ਕਰ ਕੇ ਤੇਰਾ ਚਿਤ ਭਰਮ ਗਿਆ ਹੈ। ੩੩।

ਜਿਸ ਇਸਤਰੀ ਤੋਂ ਤੁਹਾਡੀ ਲਈ ਸੜਿਆ ਨਹੀਂ ਗਿਆ, ਉਸ ਇਸਤਰੀ ਨੇ ਇਹ ਚਰਿਤ੍ਰ ਬਣਾਇਆ ਹੈ। ਮਤਾਂ ਰਾਜੇ ਦੀ ਉਸ ਨਾਲ ਪ੍ਰੀਤ ਵੱਧ ਜਾਏ ਅਤੇ ਸਾਨੂੰ ਜੀਉਂਦੇ ਜੀ ਛੱਡ ਦੇਵੇ। ੩੪।

ਤਦ ਰਾਜੇ ਨੇ ਇਹ ਸੁਣ ਕੇ ਸੱਚੀ (ਬਾਣੀ) ਨੂੰ ਸੱਚਾ ਹੀ ਮੰਨਿਆ। (ਰਾਜੇ ਨੇ) ਉਡਗ ਪ੍ਰਭਾ ਨਾਲ ਬਹੁਤ ਅਧਿਕ ਹਿਤ ਕੀਤਾ ਅਤੇ ਉਸ (ਦੂਜੀ) ਨਾਲ ਸਾਰਾ ਪ੍ਰੇਮ ਤਿਆਗ ਦਿੱਤਾ। ੩੫।

ਦੋਹਰਾ

ਸ੍ਰੀ ਉਡਗਿੰਦ੍ਰ ਪ੍ਰਭਾ ਨਾਲ ਰਾਜੇ ਨੇ ਸੁਖ ਪੂਰਵਕ ਰਾਜ ਕੀਤਾ। ਬਿਸੁਸਿ ਪ੍ਰਭਾ ਨਾਲ ਮਿਤਰਤਾ ਆਖਿਰ ਵਿਚ ਛੱਡ ਦਿੱਤੀ। ੩੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜੀ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੨੦੦। ੩੭੬੩। ਚਲਦਾ।

ਦੋਹਰਾ

ਰੂਮ ਸਹਿਰ ਕੇ ਸਾਹ ਕੀ ਸੁਤਾ ਜਲੀਖਾ ਨਾਮ।
 ਕਿਧੋ ਕਾਮ ਕੀ ਕਾਮਨੀ ਕਿਧੋ ਆਪ ਹੀ ਕਾਮ। ੧।
 ਅਤਿ ਜੋਬਨ ਤਾ ਕੈ ਦਿਪੈ ਸਭ ਅੰਗਨ ਕੇ ਸਾਥ।
 ਦਿਨ ਆਸਿਕ ਦਿਨਪਤਿ ਰਹੈ ਨਿਸੁ ਆਸਿਕ ਨਿਸਨਾਥ। ੨।
 ਸਹਸਾਨਨ ਸੋਭਾ ਭਨੈ ਲਿਖਤ ਸਹਸ ਭੁਜ ਜਾਹਿ।
 ਤਦਿਪ ਜਲੀਖਾ ਕੀ ਪ੍ਰਭਾ ਬਰਨਿ ਨ ਆਵਤ ਤਾਹਿ। ੩।

ਚੌਪਈ

ਮਿਸਰ ਸਾਹ ਕੇ ਪੂਤ ਭਣਿਜੈ। ਯੂਸਫ ਖਾਂ ਤਿਹ ਨਾਮ ਕਹਿਜੈ।
 ਜੋ ਅਬਲਾ ਤਿਹ ਨੈਕੁ ਨਿਹਾਰੈ। ਚਟ ਦੈ ਲਾਜ ਬਸਤ੍ਰ ਕੋ ਫਾਰੈ। ੪।

ਦੋਹਰਾ

ਤਾ ਕੇ ਤਨ ਮੈ ਅਤਿ ਪ੍ਰਭਾ ਆਪਿ ਕਰੀ ਕਰਤਾਰ।
 ਪੈਗੰਬਰ ਅੰਬਰ ਤਿਸੈ ਕਹਤ ਸੁ ਬੁਧਿ ਬਿਚਾਰਿ। ੫।

ਚੌਪਈ

ਤਾ ਕੇ ਭ੍ਰਾਤ ਸਕਲ ਰਿਸਿ ਧਾਰੈ। ਹਮ ਕ੍ਰਯੋ ਹੂੰ ਯੂਸਫ ਕੋ ਮਾਰੈ।
 ਹਮਰੇ ਰੂਪ ਕਰਿਯੋ ਘਟ ਕਰਤਾ। ਯਾ ਕੇ ਰੂਪ ਦੁਖਨ ਕੇ ਹਰਤਾ। ੬।

ਤਾ ਕੇ ਲੈ ਅਖੇਟ ਕਹਿ ਗਏ। ਬਹੁ ਬਿਧਿ ਮ੍ਰਿਗਨ ਸੰਘਾਰਤ ਭਏ।
 ਅਧਿਕ ਪ੍ਰਯਾਸ ਜਬ ਤਾਹਿ ਸਤਾਯੋ। ਏਕ ਰੂਪ ਭ੍ਰਾਤਾਨ ਤਕਾਯੋ। ੭।

ਤਹ ਹਮ ਜਾਇ ਪਾਨਿ ਸਭ ਪੀਯੈ। ਸੋਕ ਨਿਵਾਰਿ ਸੁਖੀ ਹੂੰ ਜੀਯੈ।
 ਯੂਸਫ ਬਾਤ ਨ ਪਾਵਤ ਭਯੋ। ਜਹ ਵਹ ਕੂਪ ਹੁਤੋ ਤਹ ਗਯੋ। ੮।

ਚਲਿ ਬਨ ਮੈ ਜਬ ਰੂਪ ਨਿਹਾਰਿਯੋ। ਗਹਿ ਭਇਯਨ ਤਾ ਮੈ ਤਿਹ ਡਾਰਿਯੋ।
 ਘਰ ਯੋ ਆਨਿ ਸੰਦੇਸੋ ਦਯੋ। ਯੂਸਫ ਆਜੁ ਸਿੰਘ ਭਖਿ ਲਯੋ। ੯।

ਖੋਜਿ ਸਕਲ ਯੂਸਫ ਕੋ ਹਾਰੇ। ਅਸੁਖ ਭਏ ਸੁਖ ਸਭੈ ਬਿਸਾਰੇ।
 ਤਹਾ ਏਕ ਸੌਦਾਗਰ ਆਯੋ। ਕੂਪ ਬਿਖੈ ਤੇ ਤਾ ਕਹ ਪਾਯੋ। ੧੦।

ਤਾ ਕਹ ਸੰਗ ਅਪੁਨੇ ਕਰਿ ਲਯੋ। ਬੇਚਨ ਸਾਹ ਰੂਮ ਕੇ ਗਯੋ।
 ਅਧਿਕ ਮੋਲ ਕੋਊ ਨਹਿ ਲੇਵੈ। ਗ੍ਰਿਹ ਕੋ ਕਾਢਿ ਸਕਲ ਧਨੁ ਦੇਵੈ। ੧੧।

ਦੋਹਰਾ

ਰੂਮ ਸ਼ਹਿਰ ਦੇ ਬਾਦਸ਼ਾਹ ਦੀ ਜ਼ੁਲੈਖਾਂ ਨਾਂ ਦੀ ਪੁੱਤਰੀ ਸੀ। ਜਾਂ ਤਾਂ ਉਹ ਕਾਮ ਦੇਵ ਦੀ ਪਤਨੀ (ਰਤੀ) ਸੀ ਜਾਂ ਖੁਦ ਹੀ ਕਾਮ ਦੇਵ ਸੀ।^੧ ਉਸ ਦਾ ਅਤਿ ਅਧਿਕ ਜੋਬਨ ਸਾਰਿਆਂ ਅੰਗਾਂ ਉਤੇ ਲਿਸ਼ਕਦਾ ਸੀ। ਦਿਨ ਨੂੰ ਸੂਰਜ ਉਸ ਦਾ ਪ੍ਰੇਮੀ ਹੁੰਦਾ ਸੀ ਅਤੇ ਰਾਤ ਨੂੰ ਚੰਦ੍ਰਮਾ ਉਸ ਦਾ ਆਸ਼ਿਕ ਹੁੰਦਾ ਸੀ।^੨ (ਜੇ) ਸ਼ੇਸ਼ਨਾਗ ('ਸਹਸਾਨਨ') ਉਸ ਦੀ ਸ਼ੋਭਾ ਦਾ ਬਖਾਨ ਕਰੇ ਅਤੇ ਸਹਸ੍ਰਬਾਹੁ ਲਿਖੇ। ਤਾਂ ਵੀ ਜ਼ੁਲੈਖਾਂ ਦੀ ਸੁੰਦਰਤਾ ਦਾ ਵਰਣਨ ਉਨ੍ਹਾਂ ਤੋਂ ਨਹੀਂ ਹੋ ਸਕਦਾ।^੩

ਚੌਪਈ

ਮਿਸਰ ਦੇਸ਼ ਦੇ ਬਾਦਸ਼ਾਹ ਦਾ ਇਕ ਪੁੱਤਰ ਦਸਿਆ ਜਾਂਦਾ ਸੀ। ਉਸ ਦਾ ਨਾਮ ਯੂਸਫ਼ ਖਾਨ ਕਹੀਦਾ ਸੀ। ਜੇ ਇਸਤਰੀ ਉਸ ਨੂੰ ਛਿਣ ਭਰ ਲਈ ਵੇਖ ਲੈਂਦੀ, ਉਹ ਝਟਪਟ ਲਾਜ ਰੂਪੀ ਬਸਤ੍ਰਾਂ ਨੂੰ ਫਾੜ ਦਿੰਦੀ।^੪

ਦੋਹਰਾ

ਉਸ ਦੇ ਸ਼ਰੀਰ ਦੀ ਅਤਿ ਸੁੰਦਰਤਾ ਪ੍ਰਭੂ ਨੇ ਆਪ ਸਿਰਜੀ ਸੀ। ਵਿਚਾਰਵਾਨ ਅਤੇ ਬੁੱਧੀਮਾਨ ਉਸ ਨੂੰ ਪੈਗੰਬਰ ਦੇ ਬਸਤ੍ਰ (ਸ਼ਰੀਰ) ਧਾਰਨ ਕਰਨ ਵਾਲਾ ਕਹਿੰਦੇ ਸਨ। (ਭਾਵ) ਉਸ ਨੂੰ ਪੈਗੰਬਰ ਮੰਨਦੇ ਸਨ।^੫

ਚੌਪਈ

ਉਸ ਦੇ ਸਾਰੇ ਭਰਾ (ਉਸ ਨਾਲ) ਵੈਰ ਭਾਵ ਰਖਦੇ ਸਨ (ਅਤੇ ਸੋਚਦੇ ਸਨ ਕਿ) ਯੂਸਫ਼ ਨੂੰ ਅਸੀਂ ਕਿਸੇ ਤਰ੍ਹਾਂ ਮਾਰ ਦੇਈਏ। (ਇਹ ਵੀ ਸੋਚਦੇ ਸਨ ਕਿ) ਪਰਮਾਤਮਾ ਨੇ ਸਾਡਾ ਰੂਪ (ਉਸ ਨਾਲੋਂ) ਘਟ (ਸੋਹਣਾ) ਬਣਾਇਆ ਹੈ। ਇਸ ਦਾ ਰੂਪ ਦੁੱਖਾਂ ਨੂੰ ਨਸ਼ਟ ਕਰਨ ਵਾਲਾ ਹੈ।^੬

ਚੌਪਈ

(ਫਿਰ ਉਹ) ਉਸ ਨੂੰ ਲੈ ਕੇ ਸ਼ਿਕਾਰ ਖੇਡਣ ਗਏ ਅਤੇ ਬਹੁਤ ਤਰ੍ਹਾਂ ਨਾਲ ਹਿਰਨਾਂ (ਅਥਵਾ ਜੰਗਲੀ ਪਸ਼ੂਆਂ) ਨੂੰ ਮਾਰਦੇ ਰਹੇ। ਜਦ ਉਸ (ਯੂਸਫ਼) ਨੂੰ ਪਿਆਸ ਨੇ ਬਹੁਤ ਸਤਾਇਆ, ਤਾਂ (ਉਸ ਨੂੰ) ਭਰਾਵਾਂ ਨੇ ਇਕ ਖੂਹ ਵਿਖਾਇਆ।^੭

(ਉਨ੍ਹਾਂ ਨੇ ਕਿਹਾ--) ਅਸੀਂ ਸਾਰੇ ਉਥੇ ਜਾ ਕੇ ਪਾਣੀ ਪੀਂਦੇ ਹਾਂ ਅਤੇ (ਪਿਆਸ ਤੋਂ ਪੈਦਾ ਹੋਏ) ਦੁਖ ਨੂੰ ਦੂਰ ਕਰ ਕੇ ਸੁਖੀ ਹੁੰਦੇ ਹਾਂ। ਯੂਸਫ਼ (ਉਨ੍ਹਾਂ ਦੀ) ਗੱਲ ਸਮਝ ਨ ਸਕਿਆ ਅਤੇ ਜਿਥੇ ਉਹ ਖੂਹ ਸੀ, ਉਥੇ ਗਿਆ।^੮

ਬਨ ਵਿਚ ਚਲ ਕੇ ਜਦ ਖੂਹ ਵੇਖਿਆ ਤਾਂ ਭਰਾਵਾਂ ਨੇ ਪਕੜ ਕੇ ਉਸ ਨੂੰ ਖੂਹ ਵਿਚ ਸੁਟ ਦਿੱਤਾ। ਘਰ ਆ ਕੇ ਇਹ ਸੁਨੇਹਾ ਦਿੱਤਾ ਕਿ ਯੂਸਫ਼ ਨੂੰ ਅਜ ਸ਼ੇਰ ਨੇ ਖਾ ਲਿਆ ਹੈ।^੯

ਸਾਰੇ ਯੂਸਫ਼ ਨੂੰ ਖੋਜ ਖੋਜ ਕੇ ਥਕ ਗਏ ਅਤੇ ਦੁਖੀ ਹੋ ਗਏ, (ਉਨ੍ਹਾਂ ਦਾ) ਸੁਖ ਖ਼ਤਮ ਹੋ ਗਿਆ। ਉਥੇ ਇਕ ਸੌਦਾਗਰ ਆਇਆ ਅਤੇ ਉਸ ਨੇ ਯੂਸਫ਼ ਨੂੰ ਖੂਹ ਵਿਚ ਵੇਖਿਆ।^{੧੦}

ਉਸ ਨੂੰ (ਖੂਹ ਵਿਚੋਂ ਕਢ ਕੇ) ਆਪਣੇ ਨਾਲ ਲੈ ਲਿਆ ਅਤੇ ਰੂਮ ਦੇਸ਼ ਦੇ ਬਾਦਸ਼ਾਹ ਪਾਸ ਵੇਚਣ ਗਿਆ। (ਉਹ ਸੌਦਾਗਰ ਯੂਸਫ਼ ਦਾ) ਬਹੁਤ ਜ਼ਿਆਦਾ ਮੁਲ (ਕਰਦਾ ਸੀ ਜਿਸ ਕਰ ਕੇ) ਕੋਈ ਲੈਂਦਾ ਨਹੀਂ ਸੀ। (ਭਾਵੇਂ) ਕੋਈ ਘਰ ਦਾ ਸਾਰਾ ਧਨ ਕਢ ਕੇ ਕਿਉਂ ਨ ਦੇ ਦੇਵੇ।^{੧੧}

ਦੋਹਰਾ

ਜਬੈ ਜਲੀਖਾ ਯੂਸਫਹਿ ਰੂਪ ਬਿਲੋਕਯੋ ਜਾਇ।
ਬਸੁ ਅਸੁ ਦੈ ਤਾ ਕੇ ਤੁਰਤ ਲਿਯੋ ਸੁ ਮੇਲ ਬਨਾਇ। ੧੨।

ਚੌਪਈ

ਮੁਖ ਮਾਯੋ ਤਾ ਕੋ ਧਨੁ ਦਿਯੋ। ਯੂਸਫ ਮੇਲ ਅਮੋਲਕ ਲਿਯੋ।
ਭਾਤਿ ਭਾਤਿ ਸੇਤੀ ਤਿਹ ਪਾਰਿਯੋ। ਬਡੋ ਭਯੋ ਇਹ ਭਾਤਿ ਉਚਾਰਿਯੋ। ੧੩।

ਚਿਤ੍ਰਸਾਲ ਤਾ ਕੋ ਲੈ ਗਈ। ਨਾਨਾ ਚਿਤ੍ਰ ਦਿਖਾਵਤ ਭਈ।
ਅਧਿਕ ਯੂਸਫਹਿ ਜਬੈ ਰਿਝਾਯੋ। ਤਬ ਤਾ ਸੋ ਯੋ ਬਚਨ ਸੁਨਾਯੋ। ੧੪।

ਹਮ ਤੁਮ ਆਜੁ ਕਰੈ ਰਤਿ ਦੇਉ। ਹੈ ਨ ਇਹਾ ਠਾਢੇ ਜਨ ਕੋਊ।
ਕਵਨ ਲਖੇ ਕਾ ਸੋ ਕੋਊ ਕਹਿ ਹੈ। ਹਯਾ ਕੇ ਆਨਿ ਰਮਤ ਹਮ ਗਹਿ ਹੈ। ੧੫।

ਦੋਹਰਾ

ਮੈ ਤਰੁਨੀ ਤੁਮ ਹੁੰ ਤਰੁਨ ਦੁਹੰਅਨ ਰੂਪ ਅਪਾਰ।
ਸੰਕ ਤ੍ਯਾਗਿ ਰਤਿ ਕੀਜਿਯੈ ਕਤ ਜਕਿ ਰਹੇ ਕੁਮਾਰ। ੧੬।

ਚੌਪਈ

ਤੈ ਜੁ ਕਹਤ ਨਹਿ ਕੋਊ ਨਿਹਾਰੈ। ਆਂਧਰ ਜਯੋ ਤੈ ਬਚਨ ਉਚਾਰੈ।
ਸਾਖੀ ਸਾਤ ਸੰਗ ਕੇ ਲਹਿ ਹੈ। ਅਬ ਹੀ ਜਾਇ ਧਰਮ ਤਨ ਕਹਿ ਹੈ। ੧੭।

ਅਤਿਲ

ਧਰਮਰਾਇ ਕੀ ਸਭਾ ਜਬੈ ਦੇਉ ਜਾਇ ਹੈ।
ਕਹਾ ਬਦਨ ਲੈ ਤਾਸੈ ਉਤ੍ਰ ਦਿਯਾਇ ਹੈ।
ਇਨ ਬਾਤਨ ਕੋ ਤੈ ਤ੍ਰਿਯ ਕਹਾ ਬਿਚਾਰਈ।
ਹੋ ਮਹਾ ਨਰਕ ਕੇ ਬੀਚ ਨ ਮੋ ਕੋ ਡਾਰਈ। ੧੮।

ਸਾਲਗ੍ਰਾਮ ਪਰਮੇਸ੍ਵ ਇਹੀ ਗਤਿ ਤੇ ਭਏ।
ਦਸ ਰਾਵਨ ਕੇ ਸੀਸ ਇਹੀ ਬਾਤਨ ਗਏ।
ਸਹਸ ਭਗਨ ਬਾਸਵ ਯਾਹੀ ਤੇ ਪਾਇਯੋ।
ਹੋ ਇਨ ਬਾਤਨ ਤੇ ਮਦਨ ਅਨੰਗ ਕਹਾਇਯੋ। ੧੯।

ਇਨ ਬਾਤਨ ਤੇ ਚੰਦ੍ਰ ਕਲੰਕਤਿ ਤਨ ਭਏ।
ਸੁੰਭ ਅਸੁੰਭ ਅਸੁਰਿੰਦ੍ਰ ਸਦਨ ਜਮ ਕੇ ਗਏ।
ਇਹੀ ਕਾਜ ਕ੍ਰੀਚਕ ਕ੍ਰੀਚਕਨ ਖਪਾਯੋ।
ਹੋ ਧਰਮਰਾਟ ਦਾਸੀ ਸੁਤ ਬਿਦੁਰ ਕਹਾਇਯੋ। ੨੦।

ਦੋਹਰਾ

ਜਦ ਜੁਲੈਖਾਂ ਨੇ ਜਾ ਕੇ ਯੂਸਫ਼ ਦਾ ਰੂਪ ਵੇਖਿਆ ਅਤੇ ਕਿਸੇ ਨ ਕਿਸੇ ਤਰ੍ਹਾਂ ਮੁੱਲ ਤਹਿ ਕਰ ਕੇ ਤੁਰਤ ਲੈ ਲਿਆ। ੧੨।

ਚੌਪਈ

ਮੂੰਹ ਮੰਗਿਆ ਧਨ ਉਸ (ਸੋਦਾਗਰ) ਨੂੰ ਦਿੱਤਾ ਅਤੇ ਅਮੋਲਕ ਯੂਸਫ਼ ਨੂੰ ਮੁਲ ਲੈ ਲਿਆ। ਉਸ ਨੂੰ ਕਈ ਤਰ੍ਹਾਂ ਨਾਲ (ਨਿਘ ਸਹਿਤ) ਪਾਲਿਆ। ਜਦੋਂ ਉਹ ਵੱਡਾ ਹੋਇਆ ਤਾਂ ਇਸ ਤਰ੍ਹਾਂ ਕਿਹਾ--। ੧੩।

ਉਸ ਨੂੰ ਚਿਤ੍ਰਸ਼ਾਲਾ ਵਿਚ ਲੈ ਗਈ ਅਤੇ ਕਈ ਤਰ੍ਹਾਂ ਦੇ ਚਿਤ੍ਰ ਵਿਖਾਣ ਲਗੀ। ਜਦ (ਉਸ ਨੇ) ਯੂਸਫ਼ ਨੂੰ ਖੂਬ ਰਿਝਾ ਲਿਆ ਤਦ ਉਸ ਨਾਲ (ਇੰਜ) ਬੋਲ ਸਾਂਝੇ ਕੀਤੇ। ੧੪।

(ਕਹਿਣ ਲਗੀ--) ਅਜ ਮੈਂ ਤੇ ਤੂੰ ਦੋਵੇਂ ਸਹਿਵਾਸ ਕਰੀਏ। ਇਥੇ ਕੋਈ ਵੀ ਬੰਦਾ ਖੜੋਤਾ ਹੋਇਆ ਨਹੀਂ ਹੈ। ਕੌਣ ਵੇਖੇਗਾ ਅਤੇ ਕਿਸ ਨੂੰ ਕਹੇਗਾ। ਸਾਨੂੰ ਰਮਣ ਕਰਦਿਆਂ ਇਥੇ ਕੌਣ ਆ ਕੇ ਪਕੜੇਗਾ। ੧੫।

ਦੋਹਰਾ

ਮੈਂ ਜਵਾਨ ਹਾਂ, ਤੂੰ ਵੀ ਜਵਾਨ ਹੈਂ ਅਤੇ ਦੋਹਾਂ ਦਾ ਅਪਾਰ ਰੂਪ ਹੈ। ਹੇ ਕੁਮਾਰ! ਸੰਕੋਚ ਨੂੰ ਛਡ ਕੇ ਰਤੀ-ਕ੍ਰੀੜਾ ਕਰ, ਕਿਉਂ ਝਿਝਕ ਰਿਹਾ ਹੈਂ। ੧੬।

ਚੌਪਈ

(ਯੂਸਫ਼ ਨੇ ਉੱਤਰ ਦਿੱਤਾ--) ਤੂੰ ਜੋ ਕਹਿੰਦੀ ਹੈਂ ਕਿ (ਸਾਨੂੰ) ਕੋਈ ਨਹੀਂ ਵੇਖ ਰਿਹਾ, ਇਹ ਤਾਂ ਤੂੰ ਅੰਨ੍ਹਿਆਂ ਵਰਗੀ ਗੱਲ ਕੀਤੀ ਹੈ। (ਅਸੀਂ ਜੋ) ਸੱਤ ਸਾਖੀ (ਜਲ, ਅਗਨੀ, ਵਾਯੂ, ਆਕਾਸ਼, ਧਰਤੀ, ਸੂਰਜ ਅਤੇ ਚੰਦ੍ਰਮਾ) ਨਾਲ ਲਏ ਹੋਏ ਹਨ। ਇਹ ਹੁਣੇ ਧਰਮਰਾਜ ਨੂੰ ਜਾ ਕਹਿਣਗੇ। ੧੭।

ਅਭਿਲਾਸ

ਜਦੋਂ (ਅਸੀਂ) ਦੋਵੇਂ ਧਰਮਰਾਜ ਦੀ ਸਭਾ ਵਿਚ ਜਾਵਾਂਗੇ ਤਾਂ ਕਿਹੜਾ ਮੂੰਹ ਲੈ ਕੇ ਉਸ ਨੂੰ ਉੱਤਰ ਦਿਆਂਗੇ। ਇਨ੍ਹਾਂ ਗੱਲਾਂ ਨੂੰ-- ਹੇ ਇਸਤ੍ਰੀ! ਤੂੰ ਕੀ ਵਿਚਾਰ ਕਰ ਰਹੀ ਹੈਂ। ਮੈਨੂੰ ਮਹਾ ਨਰਕ ਵਿਚ ਨ ਸੁਟ। ੧੮।

ਇਸੇ ਚਾਲ ('ਗਤਿ') ਕਰ ਕੇ ਪਰਮੇਸ਼ੁਰ ਸਾਲਗ੍ਰਾਮ ਬਣੇ। ਇਨ੍ਹਾਂ ਗੱਲਾਂ ਕਰ ਕੇ ਰਾਵਣ ਦੇ ਦਸ ਸਿਰ ਗਏ। ਇਸੇ ਕਰ ਕੇ ਇੰਦਰ ਨੇ (ਆਪਣੇ ਸ਼ਰੀਰ ਉਤੇ) ਹਜ਼ਾਰ ਭਗ-ਚਿੰਨ੍ਹ ਪ੍ਰਾਪਤ ਕੀਤੇ। ਇਨ੍ਹਾਂ ਗੱਲਾਂ ਕਰ ਕੇ ਹੀ ਕਾਮ ਦੇਵ ਅਨੰਗ (ਅੰਗ ਹੀਨ) ਅਖਵਾਇਆ। ੧੯।

ਇਨ੍ਹਾਂ ਗੱਲਾਂ ਕਰ ਕੇ ਹੀ ਚੰਦ੍ਰਮਾ ਦਾ ਸ਼ਰੀਰ ਕਲੰਕਿਤ ਹੋਇਆ। ਇਸੇ ਕਰ ਕੇ ਦੈਤ ਰਾਜੇ ਸ਼ੁੰਭ ਅਤੇ ਅਸ਼ੁੰਭ ਜਮ ਦੇ ਘਰ ਗਏ। ਇਸ ਕੰਮ ਕਰ ਕੇ (ਇਕ) ਕ੍ਰੀਚਕ ਨੇ (ਸਾਰਿਆਂ) ਕ੍ਰੀਚਕਾਂ ਨੂੰ ਨਸ਼ਟ ਕਰਵਾ ਦਿੱਤਾ। ਧਰਮਰਾਜ ਵੀ ਦਾਸੀ ਦਾ ਪੁੱਤਰ ਬਿਦੁਰ ਅਖਵਾਇਆ। ੨੦।

ਸੁਨਿ ਸੁੰਦਰਿ ਤਵ ਸੰਗ ਭੋਗ ਮੇ ਤੇ ਨਹਿ ਹੋਈ।
 ਸਿਵ ਸਨਕਾਦਿਕ ਕੋਟਿ ਕਹੈ ਮਿਲਿ ਕੈ ਸਭ ਕੋਈ।
 ਯੋ ਕਹਿ ਕੈ ਭਜਿ ਚਲ੍ਹੋ ਬਾਲ ਠਾਢੀ ਲਹਿਯੋ।
 ਹੋ ਗਹਿ ਕੈ ਕਰਿ ਸੇ ਐਚ ਤਾਹਿ ਦਾਮਨ ਗਹਿਯੋ। ੨੧।

ਦੋਹਰਾ

ਕਰ ਦਾਮਨ ਪਕਰਿਯੋ ਰਹਿਯੋ ਗਯੋ ਸੁ ਯੂਸਫ ਭਾਜਿ।
 ਕਾਮ ਕੇਲ ਤਾ ਸੋ ਨ ਭਯੋ ਰਹੀ ਚੰਚਲਾ ਲਾਜਿ। ੨੨।

ਅਤਿਲ

ਅਵਰ ਕਥਾ ਜੋ ਭਈ ਕਹਾ ਲੋ ਭਾਖਿਯੈ।
 ਬਾਤ ਬਢਨ ਕੀ ਕਰਿ ਚਿਤ ਹੀ ਮੈ ਰਾਖਿਯੈ।
 ਤਰੁਨ ਭਯੋ ਯੂਸਫ ਅਬਲਾ ਬ੍ਰਿਧਿਤ ਭਈ।
 ਹੋ ਤਾ ਕੋ ਚਿਤ ਤੇ ਰੀਤਿ ਪ੍ਰੀਤਿ ਕੀ ਨਹਿ ਗਈ। ੨੩।

ਮਾਰਿ ਮ੍ਰਿਗਨ ਯੂਸਫ ਤਹ ਇਕ ਦਿਨ ਆਇਯੋ।
 ਪੂਛਨ ਕੇ ਮਿਸੁ ਤਾ ਕੋ ਹਾਥ ਲਗਾਇਯੋ।
 ਬਾਜ ਤਾਜ ਜੁਤ ਬਸਤ੍ਰ ਬਿਰਹ ਬਾਲਾ ਜਰਿਯੋ।
 ਹੋ ਸੇ ਅੰਤਰ ਬਸਿ ਰਹਿਯੋ ਜੁ ਯਾ ਤੇ ਉਬਰਿਯੋ। ੨੪।

ਹੋਰਿ ਬਾਲ ਕੋ ਰੂਪ ਚਕ੍ਰਿਤ ਯੂਸਫ ਭਯੋ।
 ਜੋ ਤਿਹ ਮਨੋਰਥ ਹੁਤੇ ਵਹੇ ਤਾ ਕੋ ਦਯੋ।
 ਬਸਤ੍ਰ ਬਾਜ ਕੋ ਜਾਰਿ ਜਲੀਖਾ ਤਿਹ ਛਰਿਯੋ।
 ਹੋ ਮਿਤ੍ਰ ਪੁਤ੍ਰ ਜਯੋ ਪਾਇ ਤਬੈ ਤਾ ਕੋ ਬਰਿਯੋ। ੨੫।

ਦੋਹਰਾ

ਜਿਹ ਪਾਛੇ ਬਾਲਾ ਪਰੈ ਬਚਨ ਨ ਤਾ ਕੋ ਕੋਇ।
 ਸਭ ਫਲ ਸੇ ਤਾ ਕੋ ਫਲੈ ਸਿਵ ਸੁਰਪਤਿ ਕੋਊ ਹੋਇ। ੨੬। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਇਕ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੦੧। ੩੭੮੯। ਅਫਸ੍ਰੀ।

ਦੋਹਰਾ

ਉਗ੍ਰ ਸਿੰਘ ਰਾਜਾ ਬਡੋ ਕਾਸਿਕਾਰ ਕੋ ਨਾਥ।
 ਅਮਿਤ ਦਰਬੁ ਤਾ ਕੋ ਸਦਨ ਅਧਿਕ ਚੜਤ ਦਲ ਸਾਥ। ੧।
 ਚਪਲ ਕਲਾ ਤਾ ਕੀ ਸੁਤਾ ਸਭ ਸੁੰਦਰ ਤਿਹ ਅੰਗ।
 ਕੈ ਅਨੰਗ ਕੀ ਆਤਮਜਾ ਕੈ ਆਪੈ ਆਨੰਗ। ੨।
 ਸੁੰਦਰ ਐਠੀ ਸਿੰਘ ਲਖਿ ਤਬ ਹੀ ਲਯੋ ਬੁਲਾਇ।
 ਕਾਮ ਕੇਲ ਚਿਰ ਲੋ ਕਿਯੋ ਹ੍ਰਿਦੈ ਹਰਖ ਉਪਜਾਇ। ੩।

ਹੇ ਸੁੰਦਰੀ! ਸੁਣ, ਮੇਰੇ ਕੋਲੋਂ ਤੇਰੇ ਨਾਲ ਭੋਗ ਨਹੀਂ ਹੋਏਗਾ, ਭਾਵੇਂ ਸ਼ਿਵ, ਸਨਕ ਆਦਿ ਅਨੇਕਾਂ ਹੀ ਸਾਰੇ ਮਿਲ ਕੇ (ਕਿਉਂ ਨ) ਕਹਿਣ। ਇਸ ਤਰ੍ਹਾਂ ਕਹਿ ਕੇ (ਉਹ) ਭਜਣ ਲਗਿਆ। ਇਸਤਰੀ ਨੇ ਖੜੋਤੇ ਹੋਇਆਂ ਵੇਖਿਆ ਅਤੇ ਉਸ ਦੇ ਦਾਮਨ ਨੂੰ ਹੱਥ ਨਾਲ ਪਕੜ ਕੇ ਖਿਚ ਲਿਆ। ੨੧।

ਦੌਹਰਾ

(ਜੁਲੈਖਾਂ ਦੇ) ਹੱਥ ਵਿਚ (ਉਸ ਦਾ) ਦਾਮਨ ਪਕੜਿਆ ਰਹਿ ਗਿਆ ਅਤੇ ਯੂਸਫ਼ ਭਜ ਗਿਆ। ਉਸ ਨਾਲ ਕਾਮ-ਕ੍ਰੀੜਾ ਨ ਹੋ ਸਕੀ ਅਤੇ ਇਸਤਰੀ ਸ਼ਰਮਿੰਦੀ ਹੋ ਕੇ ਰਹਿ ਗਈ। ੨੨।

ਅੰਤਲ

ਹੋਰ ਜੋ ਕਥਾ ਹੋਈ, (ਉਸ ਨੂੰ) ਕਿਥੋਂ ਤਕ ਸੁਣਾਵਾਂ। ਗੱਲ ਦੇ ਵਧਣ ਤੋਂ ਬਚਣ ਲਈ (ਬਾਕੀ) ਚਿਤ ਵਿਚ ਹੀ ਰਖਣੀ ਚਾਹੀਦੀ ਹੈ। ਯੂਸਫ਼ ਜਵਾਨ ਹੋ ਗਿਆ ਅਤੇ ਇਸਤਰੀ (ਜੁਲੈਖਾਂ) ਬਿਰਧ ਹੋ ਗਈ, ਪਰ ਉਸ ਦੇ ਚਿਤ ਵਿਚੋਂ ਪ੍ਰੀਤ ਦੀ ਰੁਚੀ ਖਤਮ ਨ ਹੋਈ। ੨੩।

ਇਕ ਦਿਨ ਯੂਸਫ਼ ਹਿਰਨ ਦਾ ਸ਼ਿਕਾਰ ਕਰ ਕੇ ਉਥੇ ਆਇਆ। (ਜੁਲੈਖਾਂ ਨੇ) ਪੁਛਣ ਦੇ ਬਹਾਨੇ ਉਸ ਦੇ (ਘੋੜੇ) ਨੂੰ ਹੱਥ ਲਗਾਇਆ। (ਉਸ) ਇਸਤਰੀ ਦੇ ਬਿਰਹੇ (ਦੀ ਅੱਗ ਨਾਲ) ਕਪੜਿਆਂ ਸਮੇਤ ਘੋੜਾ ਅਤੇ ਤਾਜ ਸੜ ਗਿਆ। ਉਹ (ਯੂਸਫ਼ ਉਸ ਦੇ) ਹਿਰਦੇ ਵਿਚ ਵਸ ਰਿਹਾ ਸੀ, ਇਸ ਲਈ ਬਚ ਗਿਆ। ੨੪।

ਇਸਤਰੀ ਦਾ ਰੂਪ ਵੇਖ ਕੇ ਯੂਸਫ਼ ਹੈਰਾਨ ਹੋ ਗਿਆ। ਉਸ ਦਾ ਜੋ ਮਨੋਰਥ ਸੀ, ਉਹ ਉਸ ਨੂੰ ਦੇ ਦਿੱਤਾ। ਉਸ ਦੇ ਬਸਤ੍ਰ ਅਤੇ ਘੋੜਾ ਸਾੜ ਕੇ ਜੁਲੈਖਾਂ ਨੇ ਉਸ ਨੂੰ ਛਲ ਲਿਆ। ਪੁੱਤਰ ਵਰਗੇ ਮਿਤਰ ਨੂੰ ਪ੍ਰਾਪਤ ਕਰ ਕੇ ਉਸ ਨਾਲ ਵਿਆਹ ਕਰ ਲਿਆ। ੨੫।

ਦੌਹਰਾ

ਜਿਸ ਦੇ ਪਿਛੇ ਇਸਤਰੀ ਪੈ ਜਾਏ, ਉਸ ਦਾ ਬਚਣਾ ਸੰਭਵ ਨਹੀਂ। ਉਸ ਨੂੰ ਸਭ ਤਰ੍ਹਾਂ ਦੇ ਛਲਾਂ ਨਾਲ ਛਲ ਲੈਂਦੀ ਹੈ, ਭਾਵੇਂ ਸ਼ਿਵ ਜਾਂ ਇੰਦਰ ਹੀ ਕੋਈ ਕਿਉਂ ਨ ਹੋਵੇ। ੨੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੧। ੩੨੮੯। ਚਲਦਾ।

ਦੌਹਰਾ

ਕਾਸਿਕਾਰ ਦਾ ਸੁਆਮੀ ਉਗ੍ਰ ਸਿੰਘ ਵੱਡਾ ਰਾਜਾ ਸੀ। ਉਸ ਦੇ ਘਰ ਬੇਸ਼ੁਮਾਰ ਧਨ ਸੀ ਅਤੇ ਬਹੁਤ ਸੈਨਾ-ਦਲ ਨਾਲ ਚੜ੍ਹਦਾ ਸੀ। ੧। ਉਸ ਦੀ ਪੁੱਤਰੀ ਚਪਲ ਕਲਾ ਸੀ ਜਿਸ ਦੇ ਸਾਰੇ ਅੰਗ ਬਹੁਤ ਸੁੰਦਰ ਸਨ। ਜਾਂ ਤਾਂ ਉਹ ਕਾਮ ਦੇਵ ਦੀ ਪੁੱਤਰੀ ਸੀ ਜਾਂ ਖੁਦ ਕਾਮ ਦੇਵ ਸੀ। ੨। ਸੁੰਦਰ ਐਂਠੀ ਸਿੰਘ ਨੂੰ ਵੇਖ ਕੇ ਉਸ ਨੂੰ (ਮਹੱਲ ਵਿਚ) ਬੁਲਾ ਲਿਆ ਅਤੇ ਹਿਰਦੇ ਵਿਚ ਆਨੰਦ ਵਧਾ ਕੇ ਉਸ ਨਾਲ ਚਿਰ ਤਕ ਕਾਮ-ਕ੍ਰੀੜਾ ਕੀਤੀ। ੩।

ਚੌਪਈ

ਨਿਤ ਪ੍ਰਤਿ ਤਾ ਸੋ ਕੇਲ ਕਮਾਵੈ। ਛੈਲਿਹਿ ਛੈਲ ਨ ਛੋਰਿਯੋ ਭਾਵੈ।
ਏਕੈ ਸਦਨ ਮਾਝ ਤਿਹ ਰਾਖ੍ਯੋ। ਕਾਹੂ ਸਾਥ ਭੇਦ ਨਹਿ ਭਾਖ੍ਯੋ। ੪।

ਕੇਤਿਕ ਦਿਨਨ ਬਯਾਹਿ ਤਿਹ ਭਯੋ। ਤਾ ਕੋ ਨਾਥ ਲੈਨ ਤਿਹ ਆਯੋ।
ਕਾਮ ਕੇਲ ਤਾ ਸੋ ਉਪਜਾਯੋ। ਸੋਇ ਰਹਿਯੋ ਅਤਿ ਹੀ ਸੁਖ ਪਾਯੋ। ੫।

ਤ੍ਰਿਯ ਕੋ ਤ੍ਰਿਪਤਿ ਨ ਤਾ ਤੇ ਭਈ। ਛੋਰਿ ਸੰਦੂਕ ਜਾਰ ਪੈ ਗਈ।
ਅਧਿਕ ਮਿਤ੍ਰ ਤਬ ਤਾਹਿ ਰਿਝਾਯੋ। ਕਾਮ ਕੇਲ ਚਿਰ ਲਗੇ ਕਮਾਯੋ। ੬।

ਦੋਹਰਾ

ਕਹਾ ਭਯੋ ਬਲਵੰਤ ਭਯੋ ਭੋਗ ਨ ਚਿਰ ਲੋ ਕੀਨ।
ਆਪ ਨ ਕਛੁ ਸੁਖ ਪਾਇਯੋ ਕਛੁ ਨ ਤਰੁਨਿ ਸੁਖ ਦੀਨ। ੭।

ਚੌਪਈ

ਸੋ ਤਰੁਨੀ ਕੋ ਪੁਰਖ ਰਿਝਾਵੈ। ਬਹੁਤ ਚਿਰ ਲਗੈ ਭੋਗ ਕਮਾਵੈ।
ਤਾ ਕੋ ਐਚਿ ਆਪੁ ਸੁਖੁ ਲੇਵੈ। ਅਪਨੋ ਸੁਖ ਅਬਲਾ ਕੋ ਦੇਵੈ। ੮।

ਐਸੇ ਬਲੀ ਕੈਸ ਕੋਊ ਹੋਈ। ਤਾ ਪਰ ਤ੍ਰਿਯਾ ਨ ਰੀਝਤ ਕੋਈ।
ਜੋ ਚਿਰ ਚਿਮਟਿ ਕਲੋਲ ਕਮਾਵੈ। ਵਹੈ ਤਰੁਨਿ ਕੋ ਚਿਤ ਚੁਰਾਵੈ। ੯।

ਦੋਹਰਾ

ਚਿਮਟਿ ਚਿਮਟਿ ਤਿਹ ਮੀਤ ਸੋ ਗਰੇ ਗਈ ਲਪਟਾਇ।
ਸ੍ਰਵਨ ਚਟਾਕੋ ਨਾਥ ਸੁਨਿ ਜਾਗ੍ਯੋ ਨੀਂਦ ਗਵਾਇ। ੧੦।
ਲਪਟਿ ਲਪਟਿ ਅਤਿ ਰਤਿ ਕਰੀ ਜੈਸੀ ਕਰੈ ਨ ਕੋਇ।
ਸ੍ਰਮਿਤ ਭਏ ਤਰੁਨੀ ਤਰੁਨ ਰਹੇ ਤਹਾ ਹੀ ਸੋਇ। ੧੧।

ਚੌਪਈ

ਜਬ ਤ੍ਰਿਯ ਜਾਰ ਸਹਿਤ ਸ੍ਰੈ ਗਈ। ਪਰੇ ਪਰੇ ਤਿਹ ਨਾਥ ਤਕਈ।
ਪਕਰੇ ਕੇਸ ਛੁਟੇ ਲਹਲਹੇ। ਜਾਨੁਕ ਸਰਪ ਗਾਰਚੁ ਗਹੇ। ੧੨।

ਦੋਹਰਾ

ਅੰਗਰੇਜੀ ਗਹਿ ਕੈ ਛੁਰੀ ਤਾ ਕੀ ਗ੍ਰੀਵ ਤਕਾਇ।
ਤਾਨਿਕ ਦਬਾਈ ਇਹ ਦਿਸਾ ਉਹਿ ਦਿਸਿ ਨਿਕਸੀ ਜਾਇ। ੧੩।

ਚੌਪਈ

ਛੁਰਕੀ ਭਏ ਜਾਰ ਕੋ ਘਾਯੋ। ਨਿਜੁ ਨਾਰੀ ਤਨ ਕਛੁ ਨ ਜਤਾਯੋ।
ਤਾ ਕੋ ਤਪਤ ਰੁਧਿਰ ਜਬ ਲਾਗਿਯੋ। ਤਬ ਹੀ ਕੋਪਿ ਨਾਰਿ ਕੋ ਜਾਗਿਯੋ। ੧੪।

ਚੌਪਈ

ਰੋਜ਼ ਉਸ ਨਾਲ ਕੋਲ-ਕ੍ਰੀੜਾ ਕਰਦੀ ਸੀ। ਉਸ ਸੁੰਦਰੀ ਤੋਂ ਬਾਂਕਾ ਜਵਾਨ ਛਡਿਆ ਨਹੀਂ ਜਾਂਦਾ ਸੀ। ਉਸ ਨੂੰ ਇਕ ਘਰ ਵਿਚ ਰਖਿਆ, ਪਰ ਕਿਸੇ ਨੂੰ ਭੇਦ ਨ ਦਿਸਿਆ।੪।

ਉਸ ਦਾ ਵਿਆਹ ਹੋਇਆਂ ਕਾਫੀ ਸਮਾਂ ਬੀਤ ਗਿਆ ਸੀ। ਉਸ ਨੂੰ ਇਕ ਦਿਨ ਪਤੀ ਲੈਣ ਆ ਗਿਆ। ਉਸ (ਨੇ ਇਸਤਰੀ) ਨਾਲ ਕਾਮ-ਕ੍ਰੀੜਾ ਕੀਤੀ ਅਤੇ ਬਹੁਤ ਸੁਖ ਪ੍ਰਾਪਤ ਕਰ ਕੇ ਸੌਂ ਗਿਆ।੫।

ਉਸ ਨਾਲ ਇਸਤਰੀ ਨੂੰ ਤ੍ਰਿਪਤੀ ਨ ਹੋਈ। (ਸੰਦੂਕ ਵਿਚ ਲੁਕਾਏ ਹੋਏ) ਯਾਰ ਕੋਲ ਗਈ ਅਤੇ ਸੰਦੂਕ ਖੋਲ ਕੇ (ਯਾਰ ਨਾਲ ਭੋਗ ਕੀਤਾ)। ਤਦ ਮਿਤਰ ਨੇ ਉਸ ਨੂੰ ਚੰਗੀ ਤਰ੍ਹਾਂ ਨਾਲ ਰਿਝਾਇਆ ਅਤੇ ਚਿਰ ਤਕ ਉਸ ਨਾਲ ਸੰਯੋਗ ਕੀਤਾ।੬।

ਦੌਹਰਾ

ਕੀ ਹੋਇਆ (ਜੇ ਕੋਈ) ਬਲਵਾਨ ਹੋ ਗਿਆ। ਜੇ ਚਿਰ ਤਕ ਭੋਗ ਨਹੀਂ ਕਰ ਸਕਿਆ ਤਾਂ ਉਸ ਨੇ ਨ ਆਪ ਸੁਖ ਪਾਇਆ ਅਤੇ ਨ ਹੀ ਇਸਤਰੀ ਨੂੰ ਸੁਖ ਦਿੱਤਾ।੭।

ਚੌਪਈ

ਉਹੀ ਪੁਰਸ਼ ਇਸਤਰੀ ਨੂੰ ਪ੍ਰਸੰਨ ਕਰ ਸਕਦਾ ਹੈ ਜੋ ਬਹੁਤ ਚਿਰ ਤਕ ਭੋਗ ਕਰਦਾ ਹੈ। ਉਸ ਨੂੰ ਖਿਚ ਕੇ ਆਪ ਸੁਖ ਲੈਂਦਾ ਹੈ ਅਤੇ ਆਪਣਾ ਸੁਖ ਇਸਤਰੀ ਨੂੰ ਦਿੰਦਾ ਹੈ।੮।

ਅਜਿਹਾ ਬਲੀ ਭਾਵੇਂ ਕੋਈ ਕਿਉਂ ਨ ਹੋਵੇ, ਉਸ ਉਤੇ ਕੋਈ ਇਸਤਰੀ ਰੀਝਦੀ ਨਹੀਂ। ਜੇ (ਪੁਰਸ਼) ਚਿਰ ਤਕ ਲਿਪਟ ਕੇ ਕਲੋਲ ਕਰਦਾ ਹੈ, ਉਹੀ ਇਸਤਰੀ ਦਾ ਚਿਤ ਚੁਰਾ ਸਕਦਾ ਹੈ।੯।

ਦੌਹਰਾ

ਉਹ ਚਿਮਟ ਚਿਮਟ ਕੇ ਉਸ ਮਿਤਰ ਦੇ ਗਲੇ ਨਾਲ ਲਿਪਟ ਗਈ। (ਉਧਰ ਉਸ ਦਾ) ਪਤੀ ਚਟਾਕਿਆਂ ਦੀ ਆਵਾਜ਼ ਸੁਣ ਕੇ ਨੀਂਦਰ ਨੂੰ ਗਵਾ ਕੇ ਜਾਗ ਪਿਆ।੧੦। (ਉਨ੍ਹਾਂ ਦੋਹਾਂ ਨੇ) ਲਿਪਟ ਲਿਪਟ ਕੇ ਬਹੁਤ ਰਤੀ-ਕ੍ਰੀੜਾ ਕੀਤੀ, ਜਿਸ ਤਰ੍ਹਾਂ ਦੀ ਹੋਰ ਕੋਈ ਨਹੀਂ ਕਰਦਾ। ਉਹ ਇਸਤਰੀ ਅਤੇ ਪੁਰਸ਼ ਥਕ ਕੇ ਉਥੇ ਹੀ ਸੌਂ ਗਏ।੧੧।

ਚੌਪਈ

ਜਦ ਇਸਤਰੀ ਯਾਰ ਸਹਿਤ ਸੌਂ ਗਈ ਤਾਂ ਉਨ੍ਹਾਂ ਨੂੰ ਪਏ ਹੋਇਆਂ ਪਤੀ ਨੇ ਵੇਖਿਆ। (ਉਸ ਨੇ ਦੂਜੇ ਪੁਰਸ਼ ਦੇ) ਖਿਲਰੇ ਹੋਏ ਵਾਲ ਪਕੜ ਲਏ ਮਾਨੋ ਮਾਂਦਰੀ (ਗਾਰੁੜ ਵਿਦਿਆ ਜਾਣਨ ਵਾਲੇ) ਨੇ ਸੱਪ ਨੂੰ ਪਕੜਿਆ ਹੋਵੇ।੧੨।

ਦੌਹਰਾ

(ਪਤੀ ਨੇ) ਅੰਗਾਂ ਨੂੰ ਕਟਣ ਵਾਲੀ ('ਅੰਗਰੇਜ਼ੀ') ਤੇਜ਼ ਛੂਰੀ ਉਸ ਦੀ ਗਰਦਨ ਉਤੇ ਰਖ ਦਿੱਤੀ। ਇਸ ਪਾਸਿਓਂ ਜ਼ਰਾ ਜਿੰਨੀ ਦਬਾਈ ਜੋ ਦੂਜੇ ਪਾਸੇ ਨਿਕਲ ਗਈ।੧੩।

ਚੌਪਈ

ਛੂਰੀ ਨਾਲ (ਪਤਨੀ ਦੇ) ਯਾਰ ਨੂੰ ਮਾਰ ਦਿੱਤਾ। ਪਰ ਆਪਣੀ ਇਸਤਰੀ ਨੂੰ ਕੁਝ ਨ ਦਿਸਿਆ। ਉਸ ਨੂੰ ਜਦੋਂ ਗਰਮ ਲਹੂ ਲਗਿਆ, ਤਦ ਨਾਰੀ ਦਾ ਕ੍ਰੋਧ ਜਾਗ ਪਿਆ।੧੪।

ਛੁਰਕੀ ਵਹੈ ਹਾਥ ਮੈ ਲਈ। ਪਤਿ ਕੇ ਪਕਰਿ ਕੰਠ ਮੇ ਦਈ।
ਅਜ ਜਯੋ ਤਾਹਿ ਜਬੈ ਕਰਿ ਡਾਰਿਯੋ। ਬਾਰ ਦੁਹਨ ਇਹ ਭਾਤਿ ਪੁਕਾਰਿਯੋ। ੧੫।

ਦੋਹਰਾ

ਮੇਰੇ ਨਾਥ ਬਿਰਕਤ ਹੈ ਬਨ ਕੇ ਕਿਯੋ ਪਯਾਨ।
ਬਾਰਿ ਸਕਲ ਘਰ ਉਠਿ ਗਏ ਸੰਕਾ ਛਾਡਿ ਨਿਦਾਨ। ੧੬।

ਚੌਪਈ

ਤਾ ਤੇ ਕਛੁ ਉਪਾਇ ਬਨੈਯੈ। ਖੋਜਿ ਨਾਥ ਬਨ ਤੇ ਗ੍ਰਿਹ ਲਯੈਯੈ।
ਤਾ ਕੋ ਹੋਰਿ ਪਾਨਿ ਮੈ ਪੀਵੈ। ਬਿਨੁ ਦੇਖੇ ਨੈਨਾ ਦੋਊ ਸੀਵੈ। ੧੭।

ਅਤਿਲ

ਖੋਜਿ ਖੋਜਿ ਬਨ ਲੋਗ ਸਭੈ ਆਵਤ ਭਏ।
ਕਹੈ ਤ੍ਰਿਯਾ ਤਵ ਨਾਥ ਨ ਹਾਥ ਕਹੂੰ ਅਏ।
ਆਇ ਨਿਕਟਿ ਤਾ ਕੋ ਸਭ ਹੀ ਸਮੁਝਾਵਹੀ।
ਹੋ ਭੂਲੇ ਲੋਕ ਅਜਾਨ ਮਰਮ ਨਹਿ ਪਾਵਹੀ। ੧੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਦੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦੨। ੩੮੦੭। ਅਫਜ਼ੀ।

ਦੋਹਰਾ

ਨਰਾਕਸੁਰ ਰਾਜਾ ਬਡੋ ਗੁਆਹਟੀ ਕੋ ਰਾਇ।
ਜੀਤਿ ਜੀਤਿ ਰਾਜਾਨ ਕੀ ਦੁਹਿਤਾ ਲੇਤ ਛਿਨਾਇ। ੧।

ਚੌਪਈ

ਤਿਨ ਇਕ ਬਿਵਤ ਜਗ੍ਯ ਕੋ ਕੀਨੋ। ਏਕ ਲਛ ਰਾਜਾ ਗਹਿ ਲੀਨੋ।
ਜੋ ਇਕ ਔਰ ਬੰਦ ਨ੍ਰਿਪ ਪਰੈ। ਤਿਨ ਨ੍ਰਿਪ ਮੇਧ ਜਗ੍ਯ ਕਰਿ ਬਰੈ। ੨।

ਪ੍ਰਥਮ ਕੋਟ ਲੋਹਾ ਕੋ ਰਾਜੈ। ਦੁਤਿਯ ਤਾਂਬ੍ਰ ਕੇ ਦੁਰਗ ਬਿਰਾਜੈ।
ਤੀਜੇ ਅਸਟ ਧਾਮ ਗੜ ਸੋਹੈ। ਚੌਥ ਸਿਕਾ ਕੋ ਕਿਲੇ ਕਰੋਹੈ। ੩।

ਬਹੁਰਿ ਫਟਕ ਕੋ ਕੋਟ ਬਨਾਯੋ। ਜਿਹ ਲਖਿ ਰੁਦ੍ਰਾਚਲ ਸਿਰ ਨ੍ਯਾਯੋ।
ਖਸਟਮ ਦੁਰਗ ਰੁਕਮ ਕੋ ਸੋਹੈ। ਜਾ ਕੇ ਤੀਰ ਬ੍ਰਹਮਪੁਰ ਕੋਹੈ। ੪।

ਸਪਤਮ ਗੜ ਸੋਨਾ ਕੋ ਰਾਜੈ। ਜਾ ਕੋ ਲੰਕ ਬੰਕ ਲਖਿ ਲਾਜੈ।
ਤਾ ਕੇ ਮਧ੍ਯ ਆਪੁ ਨ੍ਰਿਪ ਰਹੈ। ਆਨਿ ਨ ਮਾਨੈ ਜੋ ਤਿਹ ਗਹੈ। ੫।

ਜੋ ਨ੍ਰਿਪ ਔਰ ਹਾਥ ਤਿਹ ਆਵੈ। ਤਬ ਵਹੁ ਸਭ ਰਾਜਾ ਕਹ ਘਾਵੈ।
ਸੋਰਹ ਸਹਸ ਰਾਨਿਯਨ ਬਰੈ। ਨਰਾਮੇਧ ਨ੍ਰਿਪ ਪੂਰਨ ਕਰੈ। ੬।

ਉਸ ਨੇ ਉਹੀ ਛੁਰੀ ਹੱਥ ਵਿਚ ਲਈ ਅਤੇ ਫੜ ਕੇ ਪਤੀ ਦੇ ਗਲੇ ਵਿਚ ਦੇ ਮਾਰੀ। ਉਸ ਨੂੰ ਬਕਰੇ ('ਅਜ') ਵਾਂਗ ਕਤਲ ('ਜਬੈ') ਕਰ ਦਿੱਤਾ। ਦੋਹਾਂ ਨੂੰ ਸਾੜ ਕੇ ਇਸ ਤਰ੍ਹਾਂ ਰੌਲਾ ਪਾਇਆ। ੧੫।

ਦੋਹਰਾ

ਮੇਰਾ ਪਤੀ ਵਿਰਕਤ ਹੋ ਕੇ ਬਨ ਵਿਚ (ਨਿਵਾਸ ਕਰਨ ਲਈ) ਚਲਾ ਗਿਆ ਹੈ। ਕੋਈ ਵੀ ਸ਼ੰਕਾ ਨ ਛਡਦੇ ਹੋਏ ਅੰਤ ਨੂੰ ਘਰ ਨੂੰ ਸਾੜ ਕੇ ਉਠ ਗਿਆ ਹੈ। ੧੬।

ਚੌਪਈ

(ਕਹਿਣ ਲਗੀ--) ਇਸ ਲਈ ਕੁਝ ਉਪਾ ਕੀਤਾ ਜਾਏ। ਨਾਥ ਨੂੰ ਬਨ ਤੋਂ ਖੋਜ ਕੇ ਘਰ ਲਿਆਉਂਦਾ ਜਾਏ। ਉਸ ਨੂੰ ਵੇਖ ਕੇ ਮੈਂ ਪਾਣੀ ਪੀਵਾਂਗੀ ਅਤੇ ਨ ਵੇਖ ਸਕਣ ਦੀ ਸੂਰਤ ਵਿਚ ਦੋਹਾਂ ਅੱਖਾਂ ਨੂੰ ਸੀ ਲਵਾਂਗੀ। ੧੭।

ਅੰਤਿਲ

ਜੰਗਲ ਨੂੰ ਖੋਜ ਖੋਜ ਕੇ ਸਾਰੇ ਲੋਕ ਵਾਪਸ ਆ ਗਏ ਅਤੇ ਕਹਿਣ ਲਗੇ ਕਿ ਹੋ ਇਸਤਰੀ! ਤੇਰਾ ਸੁਆਮੀ ਕਿਤੇ ਨਹੀਂ ਮਿਲਿਆ। ਸਾਰੇ ਉਸ ਦੇ ਨੇੜੇ ਆ ਕੇ ਸਮਝਾਉਣ ਲਗੇ। ਉਹ ਭੋਲੇ ਅਜਾਣ ਲੋਕ ਅਸਲ ਭੇਦ ਨੂੰ ਸਮਝ ਨਹੀਂ ਸਕੇ। ੧੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜੀ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੨ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੨। ੩੮੦੭। ਚਲਦਾ।

ਦੋਹਰਾ

ਨਰਕਾਸੁਰ ਨਾਂ ਦਾ ਗੁਹਾਟੀ ਦਾ ਵੱਡਾ ਰਾਜਾ ਸੀ। ਉਹ ਰਾਜਿਆਂ ਨੂੰ ਜਿਤ ਜਿਤ ਕੇ ਉਨ੍ਹਾਂ ਦੀਆਂ ਪੁੱਤਰੀਆਂ ਨੂੰ ਖੋਹ ਲੈਂਦਾ ਸੀ। ੧।

ਚੌਪਈ

ਉਸ ਨੇ ਇਕ ਯੱਗ ਦੀ ਵਿਉਂਤ ਬਣਾਈ। ਇਕ ਲੱਖ ਰਾਜਿਆਂ ਨੂੰ ਫੜ ਲਿਆ। ਜੇ ਇਕ ਹੋਰ ਰਾਜਾ ਪਕੜਿਆ ਜਾਏ ਤਾਂ ਉਹ ਵੱਡਾ ਨਿਪ-ਮੋਧ ਯਗ ਕਰੇ। ੨।

ਉਸ ਦਾ ਪਹਿਲਾ ਕਿਲ੍ਹਾ ਲੋਹੇ ਦਾ ਸੀ, ਦੂਜਾ ਤਾਂਬੇ ਦਾ ਦੁਰਗ ਸੀ, ਤੀਜਾ ਅੱਠ ਧਾਤਾਂ ਦਾ ਬਣਿਆ ਹੋਇਆ ਸੀ ਅਤੇ ਚੌਥਾ ਕਿਲ੍ਹਾ ਸਿਕੇ ਦਾ ਬਣਿਆ ਹੋਇਆ ਸੀ। ੩।

ਫਿਰ ਉਸ ਨੇ ਸਫਟਿਕ ਦਾ ਕਿਲ੍ਹਾ ਬਣਵਾਇਆ ਹੋਇਆ ਸੀ ਜਿਸ ਨੂੰ ਵੇਖ ਕੇ ਕੈਲਾਸ ਪਰਬਤ ('ਰੁਦ੍ਰਾਚਲ') ਵੀ ਸਿਰ ਨਿਵਾਉਂਦਾ ਸੀ। (ਉਸ ਨੇ) ਛੇਵਾਂ ਕਿਲ੍ਹਾ ਚਾਂਦੀ ਦਾ ਸ਼ੋਭਦਾ ਸੀ ਜਿਸ ਦੇ ਸਾਹਮਣੇ ਬ੍ਰਹਮਪੁਰੀ ਵੀ ਕੋਈ ਚੀਜ਼ ਨਹੀਂ ਸੀ। ੪।

ਸੱਤਵਾਂ ਕਿਲ੍ਹਾ ਸੋਨੇ ਦਾ ਸੀ ਜਿਸ ਨੂੰ ਵੇਖ ਕੇ ਲੰਕਾ ਦਾ ਸੁੰਦਰ ਕਿਲ੍ਹਾ ਵੀ ਲਜਾਉਂਦਾ ਸੀ। ਉਸ ਵਿਚ ਰਾਜਾ ਆਪ ਰਹਿੰਦਾ ਸੀ। ਜੇ ਉਸ ਦੀ ਈਨ ਨਹੀਂ ਮੰਨਦਾ ਸੀ, ਉਸ ਨੂੰ ਪਕੜ ਲੈਂਦਾ ਸੀ। ੫।

ਜੇ ਉਸ ਦੇ ਹੱਥ ਕੋਈ ਇਕ ਹੋਰ ਰਾਜਾ ਚੜ੍ਹ ਜਾਵੇ ਤਾਂ ਉਹ ਸਾਰਿਆਂ ਰਾਜਿਆਂ ਨੂੰ ਮਾਰ ਕੇ (ਯੱਗ ਕਰੇ)। (ਫਿਰ) ਉਹ ਸੋਲਹਾਂ ਹਜ਼ਾਰ ਰਾਣੀਆਂ ਨਾਲ ਵਿਆਹ ਕਰੇ ਅਤੇ 'ਨਰਮੇਧ ਯੱਗ' ਪੂਰਾ ਕਰੇ। ੬।

ਇਕ ਰਾਨੀ ਯੋ ਬਚਨ ਉਚਾਰਾ। ਦੁਆਵਤਿ ਉਗ੍ਰੇਸੁਜਿਆਰਾ।
ਜੋ ਤੂ ਤਾਹਿ ਜੀਤਿ ਕੈ ਲਯਾਵੈ। ਤਬ ਯਹ ਹੋਮ ਜਗ੍ਯ ਨ੍ਰਿਪ ਪਾਵੈ। ੭।

ਦੋਹਰਾ

ਯੋ ਕਹਿ ਕੈ ਰਾਜਾ ਭਏ ਪਤਿਯਾ ਲਿਖੀ ਬਨਾਇ।
ਜਹਾ ਕ੍ਰਿਸਨ ਬੈਠੇ ਹੁਤੇ ਦੀਨੀ ਤਹਾ ਪਠਾਇ। ੮।

ਚੌਪਈ

ਬੈਠੇ ਕਹਾ ਕ੍ਰਿਸਨ ਬਡਭਾਗੀ। ਤੁਮ ਸੋ ਡੀਨਿ ਹਮਾਰੀ ਲਾਗੀ।
ਇਹ ਨ੍ਰਿਪ ਘਾਇ ਨ੍ਰਿਪਾਨ ਛੁਰੈਯੈ। ਹਮ ਸਭਹਿਨਿ ਬਰਿ ਘਰ ਲੈ ਜੈਯੈ। ੯।

ਜੋ ਜਬ ਬੈਨ ਕ੍ਰਿਸਨ ਸੁਨਿ ਪਾਯੋ। ਗਰੁੜ ਚੜੇ ਗਰੁੜਾਧ੍ਵਜ ਆਯੋ।
ਪ੍ਰਥਮ ਕੋਟ ਲੋਹਾ ਕੇ ਤੋਰਿਯੋ। ਸਮੁਹਿ ਭਏ ਤਾ ਕੇ ਸਿਰ ਫੋਰਿਯੋ। ੧੦।

ਬਹੁਰੋ ਦੁਰਗ ਤਾਂਬ੍ਰ ਕੇ ਲੀਨੋ। ਅਸਟ ਧਾਤਿ ਪੁਨਿ ਗੜ ਬਸਿ ਕੀਨੋ।
ਬਹੁਰਿ ਸਿਕਾ ਕੇ ਕੋਟ ਛਿਨਾਯੋ। ਬਹੁਰਿ ਫਟਕ ਕੇ ਕਿਲੇ ਗਿਰਾਯੋ। ੧੧।

ਜਬ ਹੀ ਰੁਕਮ ਕੋਟ ਕੋ ਲਾਗਿਯੋ। ਤਬ ਨ੍ਰਿਪ ਸਕਲ ਸਸਤ੍ਰ ਗਹਿ ਜਾਗਿਯੋ।
ਸਕਲ ਸੈਨ ਲੀਨੇ ਸੰਗ ਆਯੋ। ਮਹਾ ਕੋਪ ਕਰਿ ਨਾਦਿ ਬਜਾਯੋ। ੧੨।

ਅਤਿਲ

ਕਾਢਿ ਕਾਢਿ ਕਰਿ ਖੜਗ ਪਖਰਿਯਾ ਧਾਵਹੀ।
ਮਹਾ ਖੇਤ ਮੈ ਖੜੀ ਖਿੰਗ ਨਚਾਵਈ।
ਖੰਡ ਖੰਡ ਹੂੰ ਗਿਰੇ ਖਗਿਸ ਕੇ ਸਰ ਲਗੇ।
ਹੋ ਚਲੇ ਖੇਤ ਕੇ ਛਾਡਿ ਕ੍ਰੋਧ ਅਤਿ ਹੀ ਜਗੇ। ੧੩।

ਭੁਜੰਗ ਛੰਦ

ਮੰਡੇ ਆਨਿ ਮਾਨੀ ਮਹਾ ਕੋਪ ਹੂੰ ਕੈ। ਕਿਤੇ ਬਾਢਵਾਰੀਨ ਕੋ ਬਾਧਿ ਕੈ ਕੈ।
ਕਿਤੇ ਪਾਨਿ ਮਾਗੈ ਕਿਤੇ ਮਾਰਿ ਕੂਕੈ। ਕਿਤੇ ਚਾਰਿ ਓਰਾਨ ਤੇ ਆਨ ਢੂਕੈ। ੧੪।

ਕਿਤੇ ਸਸਤ੍ਰ ਅਸਤ੍ਰਾਨ ਲੈ ਕੈ ਪਧਾਰੈ। ਕਿਤੇ ਬਾਢਵਾਰੀ ਕਿਤੇ ਬਾਨ ਮਾਰੈ।
ਕਿਤੇ ਹਾਕ ਕੂਕੈ ਕਿਤੇ ਰੂਹ ਛੋਰੈ। ਕਿਤੇ ਛਿਪ੍ਰ ਛੜੀਨ ਕੇ ਛੜ੍ਹ ਤੋਰੈ। ੧੫।

ਭਏ ਨਾਦ ਭਾਰੇ ਮਹਾ ਕੋਪ ਕੈ ਕੈ। ਕਿਤੇ ਬਾਢਵਾਰੀਨ ਕੋ ਬਾਢ ਦੈ ਕੈ।
ਹਨ੍ਯੋ ਕ੍ਰਿਸਨ ਕ੍ਰੋਧੀ ਭਟੰ ਬ੍ਰਿਣਤ ਘਾਯੋ। ਭਜੈ ਸੂਰਮਾ ਰੁਕਮ ਕੋਟੈ ਗਿਰਾਯੋ। ੧੬।

ਦੋਹਰਾ

ਰੁਕਮ ਕੋਟ ਕੋ ਜੀਤਿ ਕੈ ਤਹਾ ਪਹੁੰਚਿਯੋ ਜਾਇ।
ਜਹਾ ਦੁਰਗ ਕਲਧੋਤ ਕੋ ਰਾਖ੍ਯੋ ਦੁਗਤ ਬਨਾਇ। ੧੭।

ਇਕ ਰਾਣੀ ਨੇ ਇਸ ਤਰ੍ਹਾਂ ਕਿਹਾ ਕਿ ਦੁਰਾਵਤੀ ਵਿਚ ਇਕ ਉਗ੍ਰਸੈਨ ('ਉਗ੍ਰੇਸ') ਨਾਂ ਦਾ ਪ੍ਰਤਾਪੀ ਰਾਜਾ ਹੈ। ਜੇ ਤੂੰ ਉਸ ਨੂੰ ਜਿੱਤ ਕੇ ਲਿਆਵੇਂ, ਤਦ ਇਹ ਨ੍ਰਿਪ-ਯੱਗ ਪੂਰਾ ਹੋਵੇਗਾ। ੭।

ਦੌਹਰਾ

ਇਹ ਕਹਿ ਕੇ ਰਾਜੇ ਵਲੋਂ (ਉਸ ਨੂੰ) ਚਿੱਠੀ ਲਿਖ ਦਿੱਤੀ ਅਤੇ ਜਿਥੇ ਕ੍ਰਿਸ਼ਨ ਬੈਠੇ ਸਨ, ਉਥੇ ਭੇਜ ਦਿੱਤੀ। ੮।

ਚੌਪਈ

(ਚਿੱਠੀ ਵਿਚ ਲਿਖਿਆ--) ਹੇ ਵਡਭਾਗੀ ਕ੍ਰਿਸ਼ਨ ਜੀ! (ਤੁਸੀਂ) ਕਿਥੇ ਬੈਠ ਰਹੇ ਹੋ। ਤੁਹਾਡੇ ਵਲ ਸਾਡੀ ਨਜ਼ਰ ਟਿੱਕੀ ਹੋਈ ਹੈ। ਇਸ ਰਾਜੇ ਨੂੰ ਮਾਰ ਕੇ (ਹੋਰਨਾਂ) ਰਾਜਿਆਂ ਨੂੰ ਛੁੜਵਾਓ ਅਤੇ ਅਸਾਂ ਸਾਰੀਆਂ ਨੂੰ ਵਰ ਕੇ ਘਰ ਲੈ ਜਾਓ। ੯।

ਜਦ (ਚਿੱਠੀ ਵਿਚ ਲਿਖੇ) ਬੋਲ ਕ੍ਰਿਸ਼ਨ ਨੇ ਸੁਣੇ ਤਾਂ ਗਰੁੜ ਦੀ ਸਵਾਰੀ ਕਰਨ ਵਾਲੇ (ਭਗਵਾਨ) ਗਰੁੜ ਉਤੇ ਚੜ੍ਹ ਕੇ ਆ ਗਏ। ਪਹਿਲਾਂ (ਉਨ੍ਹਾਂ ਨੇ) ਲੋਹੇ ਦਾ ਕਿਲ੍ਹਾ ਤੋੜਿਆ। ਜੋ ਸਾਹਮਣੇ ਆਇਆ ਉਸ ਦਾ ਸਿਰ ਪਾੜ ਦਿੱਤਾ। ੧੦।

ਫਿਰ ਤਾਂਬੇ ਦਾ ਕਿਲ੍ਹਾ ਜਿਤਿਆ, ਮਗਰੋਂ ਅੱਠਾਂ ਧਾਤਾਂ ਵਾਲਾ ਕਿਲ੍ਹਾ ਆਪਣੇ ਅਧੀਨ ਕੀਤਾ। ਫਿਰ ਸਿਕੇ ਦਾ ਕਿਲ੍ਹਾ ਜਿਤਿਆ। ਇਸ ਤੋਂ ਬਾਦ ਸਫਟਿਕ ਦਾ ਕਿਲ੍ਹਾ ਢਾਹ ਢੇਰੀ ਕਰ ਦਿੱਤਾ। ੧੧।

ਜਦੋਂ ਚਾਂਦੀ ਦੇ ਕਿਲ੍ਹੇ ਨੂੰ ਲਗੇ, ਤਾਂ ਰਾਜੇ ਨੇ ਜਾਗ ਕੇ ਸਾਰੇ ਸ਼ਸਤ੍ਰ ਧਾਰਨ ਕੀਤੇ। ਸਾਰੀ ਸੈਨਾ ਨਾਲ ਲੈ ਕੇ ਆਇਆ ਅਤੇ ਬਹੁਤ ਕ੍ਰੋਧਵਾਨ ਹੋ ਕੇ ਨਾਦ ਵਜਾਇਆ। ੧੨।

ਅਭਿਲਾਸ

ਤਲਵਾਰਾਂ ਕਢ ਕਢ ਕੇ ਘੋੜ ਸਵਾਰ ਦੌੜਨ ਲਗੇ ਅਤੇ ਮਹਾਨ ਯੁੱਧ ਵਿਚ ਛੜ੍ਹੀ ਘੋੜੇ ਨਚਾਉਣ ਲਗੇ। ਸ੍ਰੀ ਕ੍ਰਿਸ਼ਨ ('ਖਗਿਸ') ਦੇ ਤੀਰ ਲਗਣ ਨਾਲ ਸੂਰਮੇ ਟੋਟੇ ਟੋਟੇ ਹੋ ਕੇ ਡਿਗਣ ਲਗੇ। ਬਹੁਤ ਕ੍ਰੋਧ ਵਧਾ ਕੇ ਰਣ-ਭੂਮੀ ਨੂੰ ਛੱਡ ਕੇ ਚਲਣ ਲਗੇ। ੧੩।

ਭੁਜੰਗ ਪ੍ਰਯਾਤ

ਬੜੇ ਅਭਿਮਾਨੀ (ਸੂਰਮੇ) ਬਹੁਤ ਕ੍ਰੋਧਿਤ ਹੋ ਕੇ ਡਟ ਗਏ ਹਨ। ਕਿਤਨਿਆਂ ਨੇ ਤਲਵਾਰਾਂ ਨੂੰ ਬੰਨ੍ਹ ਲਿਆ ਹੈ। ਕਿਤੇ (ਕੋਈ) ਪਾਣੀ ਮੰਗ ਰਿਹਾ ਹੈ ਅਤੇ ਕਿਤੇ (ਕੋਈ) ਮਾਰੋ-ਮਾਰੇ ਪੁਕਾਰ ਰਿਹਾ ਹੈ। ਕਿ (ਵੈਰੀ) ਚੌਹਾਂ ਪਾਸਿਆਂ ਤੋਂ ਆਣ ਢੁਕੇ ਹਨ। ੧੪।

ਕਿਤਨੇ ਸ਼ਸਤ੍ਰ ਅਸਤ੍ਰ ਲੈ ਕੇ ਆ ਪਹੁੰਚੇ ਹਨ। ਕਿਤਨੇ ਤਲਵਾਰਾਂ (ਚਲਾ ਰਹੇ ਹਨ) ਅਤੇ ਕਿਤਨੇ ਹੀ ਬਾਣ ਮਾਰ ਰਹੇ ਹਨ। ਕਿਤਨੇ ਚੀਖਾਂ ਮਾਰ ਰਹੇ ਹਨ ਅਤੇ ਕਿਤਨੇ ਹੀ ਪ੍ਰਾਣਾਂ ਨੂੰ ਤਿਆਗ ਰਹੇ ਹਨ। ਕਿਤਨੇ ਜਲਦੀ ਨਾਲ ਛੜ੍ਹੀਆਂ ਦੇ ਛੜ੍ਹਾਂ ਨੂੰ ਤੋੜ ਰਹੇ ਹਨ। ੧੫।

(ਕਿਤਨੇ ਹੀ) ਬਹੁਤ ਅਧਿਕ ਗੁੱਸਾ ਕਰ ਕੇ ਭਾਰੇ ਨਾਦ ਵਜਾ ਰਹੇ ਹਨ। ਕਿਤਨੇ ਹੀ ਕ੍ਰਿਪਾਨਾਂ ਨਾਲ ਵਾਢੀ ਕਰ ਰਹੇ ਹਨ। ਕ੍ਰੋਧਵਾਨ ਹੋ ਕੇ ਕ੍ਰਿਸ਼ਨ ਨੇ ਸੂਰਮਿਆਂ ਨੂੰ ਘਾਇਲ ਕਰ ਕੇ ਮਾਰ ਦਿੱਤਾ ਹੈ। ਚਾਂਦੀ ਦਾ ਕਿਲ੍ਹਾ ਡਿਗ ਜਾਣ ਨਾਲ ਸਾਰੇ ਭਜ ਗਏ ਹਨ। ੧੬।

ਦੌਹਰਾ

(ਸ੍ਰੀ ਕ੍ਰਿਸ਼ਨ) ਚਾਂਦੀ ਦਾ ਕਿਲ੍ਹਾ ਜਿਤ ਕੇ ਉਥੇ ਜਾ ਪਹੁੰਚੇ ਜਿਥੇ ਸੋਨੇ ਦਾ ਕਠੋਰ (ਅਪਹੁੰਚ) ਕਿਲ੍ਹਾ ਬਣਿਆ ਹੋਇਆ ਸੀ। ੧੭।

ਭੁਜੰਗ ਛੰਦ

ਤਹੀ ਜਾਇ ਲਾਗੋ ਮਚਿਯੋ ਲੋਹ ਗਾਵੋ। ਮਹਾ ਛਤ੍ਰ ਧਾਰੀਨ ਕੋ ਛੋਭ ਬਾਵੋ।
ਕਿਤੇ ਫਾਸ ਫਾਸੇ ਕਿਤੇ ਮਾਰਿ ਛੋਰੇ। ਫਿਰੈ ਮਤ ਦੰਤੀ ਕਹੂੰ ਛੂਛ ਘੋਰੇ। ੧੮।

ਚੌਪਈ

ਜੂਝਿ ਜੂਝਿ ਸੁਭਟ ਸਾਮ੍ਹਰੇ ਮਰੈ। ਚੁਨਿ ਚੁਨਿ ਕਿਤੇ ਬਰੰਗਨਿਨ ਬਰੈ।
ਬਰਤ ਬਰੰਗਨਿਨ ਜੁ ਨਰ ਨਿਹਾਰੈ। ਲਰਿ ਲਰਿ ਮਰੈ ਨ ਸਦਨ ਸਿਧਾਰੈ। ੧੯।

ਦੋਹਰਾ

ਕ੍ਰਿਸਨ ਜੀਤਿ ਸਭ ਸੂਰਮਾ ਰਾਜਾ ਦਏ ਛੁਰਾਇ।
ਨਰਕਾਸੁਰ ਕੋ ਘਾਇਯੋ ਅਬਲਾ ਲਈ ਛਿਨਾਇ। ੨੦।
ਇਹ ਚਰਿਤ੍ਰ ਤਨ ਚੰਚਲਾ ਰਾਜਾ ਦਏ ਛੁਰਾਇ।
ਕ੍ਰਿਸਨ ਨਾਥ ਸਭ ਹੂ ਕਰੇ ਨਰਕਾਸੁਰਹਿ ਹਨਾਇ। ੨੧।

ਚੌਪਈ

ਸੋਰਹ ਸਪਤ ਕ੍ਰਿਸਨ ਤਿਯ ਬਰੀ। ਭਾਤਿ ਭਾਤਿ ਕੇ ਭੋਗਨ ਭਰੀ।
ਕੰਚਨ ਕੇ ਸਭ ਕੋਟ ਗਿਰਾਯੋ। ਆਨਿ ਦ੍ਵਾਰਿਕਾ ਦੁਰਗ ਬਨਾਯੋ। ੨੨।

ਸਵੈਯਾ

ਗ੍ਰਿਹ ਕਾਹੂ ਕੇ ਚੌਪਰਿ ਮੰਡਤ ਹੈ ਤ੍ਰਿਯ ਕਾਹੂ ਸੇ ਫਾਗ ਮਚਾਵਤ ਹੈ।
ਕਹੂੰ ਗਾਵਤ ਗੀਤ ਬਜਾਵਤ ਤਾਲ ਸੁ ਬਾਲ ਕਹੂੰ ਦੁਲਰਾਵਤ ਹੈ।
ਗਨਿਕਾਨ ਕੇ ਖੁਯਾਲ ਸੁਨੈ ਕਤਹੂੰ ਕਹੂੰ ਬਸਤ੍ਰ ਅਨੂਪ ਬਨਾਵਤ ਹੈ।
ਸੁਭ ਚਿਤ੍ਰਨ ਚਿਤ ਸੁ ਬਿਤ ਹਰੇ ਕੋਊ ਤਾ ਕੋ ਚਰਿਤ੍ਰ ਨ ਪਾਵਤ ਹੈ। ੨੩। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤਿੰਨ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦੩। ੩੮੩੦। ਅਛਰ੍ਹੇ।

ਦੋਹਰਾ

ਇਕ ਕੈਲਾਸ ਮਤੀ ਰਹੈ ਰਾਨੀ ਰੂਪ ਅਪਾਰ।
ਜਾ ਤੇ ਜਗਤ ਨਰੇਸ ਬਿਧਿ ਸੀਖੀ ਜੁਧ ਮਝਾਰ। ੧।

ਚੌਪਈ

ਸਿੰਘ ਸੁ ਬੀਰ ਨਾਥ ਇਕ ਤਾ ਕੋ। ਰੂਪ ਬੇਸ ਭਾਖਤ ਜਗ ਵਾ ਕੋ।
ਅਪ੍ਰਮਾਨ ਤਿਹ ਪ੍ਰਭਾ ਬਿਰਾਜੈ। ਨਿਸਿਸਿ ਦਿਨਿਸਿ ਨਿਰਖਤ ਮਨੁ ਲਾਜੈ। ੨।
ਰੈਨਿ ਦਿਵਸ ਬੈਰਿਯਨ ਬਿਦਾਰੈ। ਸਾਹ ਕੇ ਰੋਜ ਪਰਗਨੇ ਮਾਰੈ।
ਏਕ ਜਹਾਜ ਜਾਨ ਨਹਿ ਦੇਵੈ। ਲੂਟਿ ਲੂਟਿ ਸਭਹਿਨ ਕੋ ਲੇਵੈ। ੩।

ਭੁਜੰਗ ਛੰਦ

(ਸ੍ਰੀ ਕ੍ਰਿਸ਼ਨ) ਉਥੇ ਪਹੁੰਚੇ ਤਾਂ ਬਹੁਤ ਭਾਰੀ ਯੁੱਧ ਹੋਇਆ। ਮਹਾਨ ਛਤ੍ਰਧਾਰੀਆਂ ਦਾ ਕ੍ਰੋਧ ਬਹੁਤ ਵਧ ਗਿਆ। ਕਿਤਨੇ ਹੀ ਫਾਹੀਆਂ ਵਿਚ ਫਸਾ ਲਏ ਅਤੇ ਕਿਤਨਿਆਂ ਨੂੰ ਮਾਰ ਛਡਿਆ। ਕਿਤੇ ਮਦ ਮਸਤ ਹਾਥੀ ਫਿਰਦੇ ਹਨ ਅਤੇ ਕਿਤੇ ਖਾਲੀ ਘੋੜੇ ਫਿਰ ਰਹੇ ਹਨ। ੧੮।

ਚੌਪਈ

ਸੂਰਮੇ ਸਾਹਮਣੇ ਹੋ ਕੇ ਲੜ ਲੜ ਕੇ ਮਰ ਰਹੇ ਹਨ। ਕਿਤਨਿਆਂ ਨੂੰ ਅਪੱਛਰਾਵਾਂ ਚੁਣ ਚੁਣ ਕੇ ਵਰ ਰਹੀਆਂ ਹਨ। ਅਪੱਛਰਾਵਾਂ ਦੁਆਰਾ ਵਰੇ ਹੋਇਆਂ ਨੂੰ ਜੋ ਵਿਅਕਤੀ ਵੇਖਦੇ ਹਨ, ਉਹ ਲੜ ਲੜ ਕੇ ਮਰਦੇ ਹਨ, ਪਰ ਘਰਾਂ ਨੂੰ ਨਹੀਂ ਪਰਤਦੇ। ੧੯।

ਦੋਹਰਾ

ਕ੍ਰਿਸ਼ਨ ਨੇ ਜਿਤ ਪ੍ਰਾਪਤ ਕਰ ਕੇ ਸਾਰੇ ਸੂਰਵੀਰ ਰਾਜਿਆਂ ਨੂੰ ਮੁਕਤ ਕਰਵਾ ਦਿੱਤਾ। ਨਰਕਾਸੁਰ ਨੂੰ ਮਾਰ ਕੇ ਇਸਤਰੀਆਂ ਨੂੰ ਖੋਹ ਲਿਆ। ੨੦। ਇਹ ਚਰਿਤ੍ਰ ਕਰ ਕੇ ਇਸਤਰੀ ਨੇ ਰਾਜਿਆਂ ਨੂੰ ਛੁਡਵਾ ਦਿੱਤਾ ਅਤੇ ਨਰਕਾਸੁਰ ਨੂੰ ਮਰਵਾ ਕੇ ਕ੍ਰਿਸ਼ਨ ਨੂੰ ਸਭ ਨੇ ਆਪਣਾ ਪਤੀ ਬਣਾ ਲਿਆ। ੨੧।

ਚੌਪਈ

ਕ੍ਰਿਸ਼ਨ ਨੇ ਸੋਲਹਾਂ ਹਜ਼ਾਰ ਇਸਤਰੀਆਂ ਨਾਲ ਵਿਆਹ ਕਰ ਲਿਆ ਅਤੇ ਕਈ ਢੰਗਾਂ ਨਾਲ ਰਮਣ ਕੀਤਾ। ਸੋਨੇ ਦਾ ਸਾਰਾ ਕਿਲ੍ਹਾ ਢਵਾ ਕੇ ਦੁਆਰਿਕਾ ਵਿਚ ਆ ਕੇ ਕਿਲ੍ਹਾ ਬਣਾਇਆ। ੨੨।

ਸਵੈਯੰ

ਕਿਸੇ ਦੇ ਘਰ ਚੋਪੜ ਖੇਡੀ ਜਾ ਰਹੀ ਹੈ ਅਤੇ ਕਿਤੇ ਇਸਤਰੀਆਂ ਫਾਗ ਖੇਡ ਰਹੀਆਂ ਹਨ। ਕਿਤੇ ਗੀਤ ਗਾਏ ਜਾ ਰਹੇ ਹਨ, ਕਿਤੇ ਤਾਲ ਵਜਾਏ ਜਾ ਰਹੇ ਹਨ ਅਤੇ ਕਿਤੇ ਬੱਚਿਆਂ ਨੂੰ ਲਾਡ ਕੀਤਾ ਜਾ ਰਿਹਾ ਹੈ। ਕਿਤੇ ਵੇਸ਼ਵਾਵਾਂ ਦੇ ਖਿਆਲ (ਗੀਤ ਦਾ ਇਕ ਰੂਪ) ਸੁਣੇ ਜਾ ਰਹੇ ਹਨ ਅਤੇ ਕਿਤੇ ਅਨੂਪਮ ਬਸਤ੍ਰ ਬਣਾਏ ਜਾ ਰਹੇ ਹਨ। (ਕਿਤੇ) ਸੁਭ ਚਿਤਰ ਚਿਤਰ ਰੂਪ ਧਨ ਨੂੰ ਚੁਰਾਉਂਦੇ ਹਨ ਅਤੇ ਕੋਈ ਉਨ੍ਹਾਂ ਚਰਿਤ੍ਰਾਂ ਨੂੰ ਸਮਝ ਨਹੀਂ ਰਿਹਾ। ੨੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੩ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੩। ੩੮੩੦। ਚਲਦਾ।

ਦੋਹਰਾ

ਕੈਲਾਸ਼ ਮਤੀ ਨਾਂ ਦੀ ਇਕ ਅਤਿ ਸੁੰਦਰ ਰਾਣੀ ਹੁੰਦੀ ਸੀ ਜਿਸ ਤੋਂ ਜਗਤ ਦੇ ਰਾਜਿਆਂ ਨੇ ਯੁੱਧ ਦੀ ਸਿਖਿਆ ਲਈ ਸੀ। ੧।

ਚੌਪਈ

ਉਸ ਦਾ ਪਤੀ ਇਕ ਬੀਰ ਸਿੰਘ (ਨਾਂ ਦਾ ਵਿਅਕਤੀ) ਸੀ ਜਿਸ ਦੇ ਸਰੂਪ ਅਤੇ ਭੇਸ ਦੀ ਜਗਤ ਚਰਚਾ ਕਰਦਾ ਸੀ। ਉਸ ਦੀ ਅਪਾਰ ਸੁੰਦਰਤਾ ਸ਼ੋਭਦੀ ਸੀ ਜਿਸ ਨੂੰ ਵੇਖ ਕੇ ਸੂਰਜ ਅਤੇ ਚੰਦ੍ਰਮਾ ਮਨ ਵਿਚ ਲਜਾਉਂਦੇ ਸਨ। ੨।

(ਉਹ) ਰਾਤ ਦਿਨ ਵੈਰੀਆਂ ਨੂੰ ਨਸ਼ਟ ਕਰਦਾ ਸੀ ਅਤੇ ਬਾਦਸ਼ਾਹ ਦੇ ਰੋਜ਼ ਪਰਗਨੇ ਮਾਰ ਲੈਂਦਾ ਸੀ। ਉਹ ਇਕ ਜਹਾਜ਼ ਵੀ ਜਾਣ ਨਹੀਂ ਦਿੰਦਾ ਸੀ। ਉਹ ਸਭ ਨੂੰ ਲੁਟ ਲੈਂਦਾ ਸੀ। ੩।

ਅਤਿਲ

ਲੂਟਿ ਫਿਰੰਗੀ ਲਏ ਸਕਲ ਇਕਠੇ ਭਏ।
 ਸਾਹਜਹਾਂ ਜੂ ਜਹਾ ਤਹੀ ਸਭ ਹੀ ਗਏ।
 ਸਭੈ ਲਗੇ ਦੀਵਾਨਿ ਪੁਕਾਰੇ ਆਇ ਕੈ।
 ਹੋ ਹਮਰੇ ਨ੍ਯਾਇ ਕਰੇ ਇਹ ਹਨੇ ਰਿਸਾਇ ਕੈ। ੪।

ਸਾਹ ਬਾਚ

ਕਹੋ ਲੂਟਿ ਕਿਨ ਲਏ ਤਿਸੀ ਕੋ ਮਾਰਿਯੈ।
 ਤਾਹੀ ਕੋ ਇਹ ਠੋਰ ਸੁ ਨਾਇ ਉਚਾਰਿਯੈ।
 ਤਾ ਪੈ ਅਬ ਹੀ ਅਪਨੀ ਫੌਜ ਪਠਾਇ ਹੈ।
 ਹੋ ਤਾ ਤੇ ਤੁਮਰੇ ਸਭ ਹੀ ਮਾਲ ਦਿਲਾਇ ਹੈ। ੫।

ਫਿਰੰਗੀ ਵਾਚ

ਦੋਹਰਾ

ਜਹਾ ਕਮਛਯਾ ਕੋ ਭਵਨ ਤਿਸੀ ਠੋਰ ਕੇ ਰਾਇ।
 ਅਧਿਕ ਫਿਰੰਗੀ ਮਾਰਿ ਕੈ ਲੀਨੇ ਮਾਲ ਛਿਨਾਇ। ੬।

ਚੌਪਈ

ਐਸੇ ਜਬ ਹਜਰਤਿ ਸੁਨਿ ਪਾਈ। ਫੌਜੈ ਅਤਿ ਹੀ ਤਹਾ ਪਠਾਈ।
 ਉਮਡਿ ਅਨੀ ਚਲਿ ਆਵੈ ਤਹਾ। ਰਾਜਤ ਭਵਨ ਕਮਛਯਾ ਜਹਾ। ੭।

ਅਤਿਲ

ਤਬ ਲੋ ਸਿੰਘ ਸੁ ਬੀਰ ਲੋਕ ਦਿਵ ਕੇ ਗਯੋ।
 ਰਾਨੀ ਦਯੋ ਜਰਾਇ ਨ ਲੋਗਨ ਭਾਖਿਯੋ।
 ਕਹਿਯੋ ਅਨਮਨੋ ਰਾਵ ਕਛੁਕ ਦਿਨ ਦ੍ਰੈ ਰਹਿਯੋ।
 ਹੋ ਰਾਜ ਸਾਜ ਲੈ ਹਾਥ ਆਪੁ ਅਸਿ ਕੋ ਗਹਿਯੋ। ੮।
 ਜਬ ਲਗਿ ਰਾਜਾ ਨਾਇ ਤਬ ਲਗੇ ਜਾਇ ਹੋ।
 ਇਨ ਬੈਰਿਨ ਕੇ ਸਿਰ ਪਰ ਖੜਗ ਮਚਾਇ ਹੋ।
 ਸਕਲ ਬੈਰਿਯਨ ਘਾਇ ਪਲਟਿ ਘਰ ਆਇ ਕੈ।
 ਹੋ ਕਰਿ ਹੋ ਜਾਇ ਪ੍ਰਨਾਮ ਪਤਿਹਿ ਮੁਸਕਾਇ ਕੈ। ੯।
 ਸੁਨਿ ਐਸੇ ਬਚ ਸੂਰ ਸਭੇ ਹਰਖਤ ਭਏ।
 ਭਾਤਿ ਭਾਤਿ ਕੇ ਸਸਤ੍ਰੁ ਸਭਨ ਹਾਥਨ ਲਏ।
 ਕਛੁ ਭਟ ਦਲਹਿ ਦਿਖਾਇ ਲ੍ਯਾਏ ਲਾਇ ਕੈ।
 ਹੋ ਬਡੀ ਫੌਜ ਮਹਿ ਆਨਿ ਦਏ ਸਭ ਘਾਇ ਕੈ। ੧੦।
 ਦਸ ਸਹਸ੍ਰ ਨਿਸਿ ਕੋ ਲਿਯ ਬੈਲ ਮੰਗਾਇ ਕੈ।
 ਦ੍ਰੈ ਦ੍ਰੈ ਸੀਗਨ ਬਧੀ ਮਸਾਲ ਜਰਾਇ ਕੈ।
 ਇਹ ਦਿਸਿ ਦਲਹਿ ਦਿਖਾਇ ਆਇ ਓਹਿ ਦਿਸਿ ਪਰੀ।
 ਹੋ ਬਡੇ ਬਡੇ ਨ੍ਰਿਪ ਘਾਇ ਮਾਰ ਕ੍ਰੀਚਕ ਕਰੀ। ੧੧।

ਅਤਿਲ

ਲੁਟੇ ਗਏ ਸਾਰੇ ਫਿਰੰਗੀ ਇਕੱਠੇ ਹੋ ਕੇ ਜਿਥੇ ਸ਼ਾਹਜਹਾਂ ਬਾਦਸ਼ਾਹ ਸੀ, ਉਥੇ ਗਏ। ਸਾਰੇ ਦਰਬਾਰ ਵਿਚ ਆ ਕੇ ਪੁਕਾਰਨ ਲਗੇ--(ਹੇ ਬਾਦਸ਼ਾਹ!) ਸਾਡਾ ਨਿਆਂ ਕਰੋ ਅਤੇ ਇਨ੍ਹਾਂ ਨੂੰ ਮਾਰ ਦਿਓ।੪।

ਬਾਦਸ਼ਾਹ ਨੇ ਕਿਹਾ--

ਦਸੋ, ਤੁਹਾਨੂੰ ਕਿਸ ਨੇ ਲੁਟਿਆ ਹੈ, (ਅਸੀਂ) ਉਸ ਨੂੰ ਮਾਰਦੇ ਹਾਂ। ਉਸ ਦਾ ਇਥੇ ਹੀ ਨਾਂ ਦਸੋ। ਹੁਣ ਹੀ ਉਸ ਉਤੇ ਆਪਣੀ ਫੌਜ ਚੜ੍ਹਾਉਂਦਾ ਹਾਂ ਅਤੇ ਉਸ ਤੋਂ ਤੁਹਾਡਾ ਸਾਰਾ ਮਾਲ ਦਿਵਾਉਂਦਾ ਹਾਂ।੫।

ਫਿਰੰਗੀਆਂ ਨੇ ਕਿਹਾ--

ਦੌਹਰਾ

ਜਿਥੇ ਕਮਛਯਾ (ਦੇਵੀ) ਦਾ ਮੰਦਿਰ ਹੈ, ਉਥੋਂ ਦਾ ਹੀ ਉਹ ਰਾਜਾ ਹੈ। (ਉਸ ਨੇ) ਬਹੁਤ ਫਿਰੰਗੀਆਂ ਨੂੰ ਮਾਰ ਕੇ ਮਾਲ ਖੋਹ ਲਿਆ ਹੈ।੬।

ਚੌਪਈ

ਇਸ ਤਰ੍ਹਾਂ ਜਦ ਬਾਦਸ਼ਾਹ ਨੇ ਸੁਣਿਆ। ਬਹੁਤ ਸਾਰੀਆਂ ਫੌਜਾਂ ਉਥੇ ਭੇਜੀਆਂ। ਫੌਜ ਉਥੇ ਉਮਡ ਕੇ ਆ ਰਹੀ ਸੀ, ਜਿਥੇ ਕਮਛਯਾ ਦਾ ਮੰਦਿਰ ਸੁਸ਼ੋਭਿਤ ਸੀ।੭।

ਅਤਿਲ

ਉਦੋਂ ਤਕ ਬੀਰ ਸਿੰਘ ਦਿਵ-ਲੋਕ (ਸਵਰਗ) ਵਿਚ ਜਾ ਚੁਕਿਆ ਸੀ। ਰਾਣੀ ਨੇ (ਰਾਜੇ ਦੀ ਦੇਹ ਨੂੰ) ਸਾੜ ਦਿੱਤਾ, ਪਰ ਲੋਕਾਂ ਨੂੰ ਨ ਦਸਿਆ। (ਲੋਕਾਂ ਨੂੰ ਉਸ ਨੇ) ਕਿਹਾ ਕਿ ਰਾਜਾ ਕੁਝ ਦਿਨਾਂ ਤੋਂ ਅਸੁਅਸਥ ਹੈ। (ਰਾਣੀ ਨੇ) ਤਲਵਾਰ ਧਾਰਨ ਕਰ ਕੇ ਰਾਜ ਦਾ ਕੰਮ-ਕਾਜ ਆਪ ਸੰਭਾਲ ਲਿਆ।੮।

ਜਦ ਤਕ ਰਾਜਾ ਨਹੀਂ ਆਉਂਦਾ, ਤਦ ਤਕ ਮੈਂ ਜਾ ਕੇ (ਯੁੱਧ ਕਰਦੀ) ਹਾਂ। ਇਨ੍ਹਾਂ ਵੈਰੀਆਂ ਦੇ ਸਿਰ ਉਤੇ ਤਲਵਾਰ ਚਲਾਉਂਦੀ ਹਾਂ। ਸਾਰਿਆਂ ਵੈਰੀਆਂ ਨੂੰ ਮਾਰ ਕੇ, (ਫਿਰ) ਘਰ ਨੂੰ ਪਰਤਾਂਗੀ ਅਤੇ ਹਸ ਕੇ ਪਤੀ ਨੂੰ ਪ੍ਰਨਾਮ ਕਰਾਂਗੀ।੯।

ਇਹੋ ਜਿਹੇ ਬਚਨ ਸੁਣ ਕੇ ਸਾਰੇ ਸੂਰਮੇ ਖੁਸ਼ ਹੋ ਗਏ। ਸਭ ਨੇ ਭਾਂਤ ਭਾਂਤ ਦੇ ਸਸਤ੍ਰ ਹੱਥ ਵਿਚ ਲੈ ਲਏ। ਕੁਝ ਸੂਰਮੇ (ਰਾਣੀ ਨੂੰ ਵੈਰੀ ਦੀ) ਸੈਨਾ ਵਿਖਾ ਲਿਆਏ। ਉਹ ਫੌਜ ਵਿਚ ਆ ਕੇ ਧਸ ਗਈ ਅਤੇ ਸਭ ਨੂੰ ਮਾਰ ਦਿੱਤਾ।੧੦।

(ਰਾਣੀ ਨੇ) ਰਾਤ ਨੂੰ ਦਸ ਹਜ਼ਾਰ ਬਲਦ ਮੰਗਵਾ ਲਏ ਅਤੇ ਦੋ ਦੋ ਮਸਾਲਾਂ ਬਾਲ ਕੇ ਬਲਦਾਂ ਦੇ ਸਿੰਘਾਂ ਨਾਲ ਬੰਨ੍ਹ ਦਿੱਤੀਆਂ। ਇਸ ਪਾਸੇ ਵਲ (ਬਲਦਾਂ ਨੂੰ) ਵੈਰੀ ਦਲ ਨੂੰ ਵਿਖਾ ਕੇ (ਆਪ) ਉਹ ਦੂਜੇ ਪਾਸਿਓਂ ਆ ਪਈ। ਵੱਡੇ ਵੱਡੇ ਰਾਜਿਆਂ ਨੂੰ ਕ੍ਰੀਚਕਾਂ ਵਾਂਗ ਮਾਰ ਦਿੱਤਾ।੧੧।

ਜਬ ਹੀ ਦੂਜੇ ਦਿਵਸ ਪਹੁੰਚਯੋ ਆਇ ਕੈ।
 ਭਰਿ ਗੋਨੈ ਪਨਿਯਨ ਕੀ ਦਈ ਚਲਾਇ ਕੈ।
 ਲੋਗ ਖਜਾਨੋ ਜਾਨਿ ਟੂਟਿ ਤਾ ਪੈ ਪਰੇ।
 ਹੋ ਉਹਿ ਦਿਸਿ ਤੇ ਉਨ ਬਾਲ ਨਿਪਤਿ ਧਨ ਜੁਤ ਹਰੇ। ੧੨।

ਦਿਨ ਦੂਜੇ ਗਯੋ ਦਿਵਸ ਤੀਸਰੇ ਆਇਯੋ।
 ਤਬ ਰਾਨੀ ਦੁੰਦਭਿ ਇਕ ਠੌਰ ਬਜਾਇਯੋ।
 ਲੋਗ ਦਿਰਬੁ ਲੈ ਭਜੈ ਜੁ ਤਿਹ ਮਗੁ ਆਇਯੋ।
 ਹੋ ਲੂਟਿ ਧਨੀ ਸਭ ਲੀਏ ਨ ਜਾਨਿਕ ਪਾਇਯੋ। ੧੩।

ਦਿਵਸ ਚਤੁਰੇ ਦੀਨੀ ਆਗਿ ਲਗਾਇ ਕੈ।
 ਆਪੁ ਏਕ ਠਾ ਬਿਰ ਭਈ ਦਲਹਿ ਦੁਰਾਇ ਕੈ।
 ਸਭ ਰਾਜਨ ਕੇ ਲੋਗ ਬੁਝਾਵਨ ਲਾਗਏ।
 ਹੋ ਜੋ ਪਾਏ ਨਿਪ ਰਹੇ ਮਾਰਿ ਅਬਲਾ ਦਏ। ੧੪।

ਦਿਵਸ ਪਾਚਵੇ ਅਪਨੀ ਅਨੀ ਸੁਧਾਰਿ ਕੈ।
 ਮਧਿ ਸੈਨ ਕੇ ਪਰੀ ਮਸਾਲੇ ਜਾਰਿ ਕੈ।
 ਮਾਰਿ ਕੂਟਿ ਨਿਪ ਸੈਨ ਨਿਕਸਿ ਆਪੁਨ ਗਈ।
 ਹੋ ਪਿਤਾ ਪੂਤ ਸਿਰ ਤੇਗ ਪੂਤ ਪਿਤੁ ਕੇ ਦਈ। ੧੫।

ਦੋਹਰਾ

ਰੈਨ ਸਮੇ ਤਿਨ ਹੀ ਬਿਥੈ ਮਾਚਿਯੋ ਲੋਹ ਅਪਾਰ।
 ਭਟ ਜੁਝੇ ਪਿਤੁ ਪੂਤ ਹਨਿ ਪੂਤ ਪਿਤਾ ਕੋ ਮਾਰ। ੧੬।
 ਰੈਨ ਸਮੇ ਤਵਨੈ ਕਟਕ ਲੋਹ ਪਰਿਯੋ ਬਿਕਰਾਰ।
 ਉਚ ਨੀਚ ਰਾਜਾ ਪੂਜਾ ਘਾਯਲ ਭਏ ਸੁਮਾਰ। ੧੭।

ਚੌਪਈ

ਪਿਤੁ ਲੈ ਖੜਗੁ ਪੂਤ ਕੋ ਮਾਰਿਯੋ। ਪੂਤ ਪਿਤਾ ਕੇ ਸਿਰ ਪਰ ਝਾਰਿਯੋ।
 ਐਸੇ ਲੋਹ ਪਰਿਯੋ ਬਿਕਰਾਰਾ। ਸਭ ਘਾਯਲ ਭੇ ਭੂਪ ਸਮਾਰਾ। ੧੮।

ਅਤਿਲ

ਦਿਵਸ ਖਸਟਮੇ ਜਬੈ ਪਹੁੰਚਯੋ ਆਇ ਕੈ।
 ਦੋ ਦੋ ਮਰਦ ਲੋ ਖਾਈ ਗਈ ਖੁਦਾਇ ਕੈ।
 ਗਡਿ ਸੂਰੀ ਜਲ ਉਪਰ ਦਏ ਬਹਾਇ ਕੈ।
 ਹੋ ਬਦਯੋ ਖਲਨ ਸੋ ਜੁਧ ਖਿੰਗ ਖੁਨਸਾਇ ਕੈ। ੧੯।

ਪਰਾ ਬੰਧਿ ਕਰਿ ਫੌਜ ਦੋਊ ਠਾਢੀ ਭਈ।
 ਤੀਰ ਤੁਪਕ ਤਰਵਾਰਿ ਮਾਰਿ ਚਿਰ ਲੋ ਦਈ।
 ਭਾਜਿ ਚਲੀ ਤ੍ਰਿਯ ਪਾਛੇ ਕਟਕ ਲਗਾਇ ਕੈ।
 ਹੋ ਪਛੇ ਪਖਰਿਯਾ ਪਰੈ ਤੁਰੰਗ ਨਚਾਇ ਕੈ। ੨੦।

ਜਦੋਂ ਦੂਜਾ ਦਿਨ ਆ ਪਹੁੰਚਿਆ ਤਾਂ ਜੁਤੀਆਂ ਦੀਆਂ ਬੋਰੀਆਂ ਭਰ ਕੇ ਭੇਜ ਦਿੱਤੀਆਂ। (ਵੈਰੀ) ਲੋਕ ਖਜ਼ਾਨਾ ਸਮਝ ਕੇ ਉਸ ਉਤੇ ਟੁਟ ਕੇ ਪੈ ਗਏ। ਉਸ ਪਾਸੇ ਉਸ ਇਸਤਰੀ ਨੇ ਧਨ ਸਹਿਤ ਰਾਜਿਆਂ ਨੂੰ ਲੁਟ ਲਿਆ।੧੨।

(ਜਦ) ਦੂਜਾ ਦਿਨ ਬੀਤ ਗਿਆ ਅਤੇ ਤੀਜਾ ਦਿਨ ਆਇਆ ਤਾਂ ਰਾਣੀ ਨੇ ਇਕ ਥਾਂ ਤੇ ਨਗਾਰਾ ਵਜਾਇਆ। ਲੋਕੀਂ ਆਪਣੀ ਧਨ-ਦੌਲਤ ਲੈ ਕੇ ਭਜੇ (ਅਤੇ ਇਹ ਉਸ) ਰਸਤੇ ਤੇ ਆ ਗਈ। (ਉਸ ਨੇ) ਸਾਰੇ ਧਨਵਾਨ ਲੁਟ ਲਏ, ਕਿਸੇ ਇਕ ਨੂੰ ਵੀ ਜਾਣ ਨ ਦਿੱਤਾ।੧੩।

(ਉਸ ਨੇ) ਚੌਥੇ ਦਿਨ ਅੱਗ ਲਗਾ ਦਿੱਤੀ। ਆਪ ਇਕ ਥਾਂ ਦਲ ਨੂੰ ਲੁਕਾ ਕੇ ਡਟ ਗਈ। ਰਾਜਿਆਂ ਦੇ ਸਾਰੇ ਲੋਕ ਅੱਗ ਬੁਝਾਉਣ ਲਗ ਗਏ। (ਇਧਰ) ਜੋ ਰਾਜੇ ਰਹਿ ਗਏ, (ਉਨ੍ਹਾਂ ਨੂੰ) ਇਸਤਰੀ ਨੇ ਮਾਰ ਦਿੱਤਾ।੧੪।

ਪੰਜਵੇਂ ਦਿਨ ਆਪਣੀ ਫੌਜ ਨੂੰ ਤਿਆਰ ਕਰ ਕੇ (ਵੈਰੀ ਦੀ) ਸੈਨਾ ਵਿਚ ਮਸ਼ਾਲਾਂ ਜਗਾ ਕੇ ਜਾ ਪਈ। ਰਾਜੇ ਦੀ ਸੈਨਾ ਨੂੰ ਮਾਰਦੀ ਕੁਟਦੀ ਹੋਈ ਆਪ ਨਿਕਲ ਗਈ। (ਵੈਰੀ ਦਲ ਵਿਚ ਅਜਿਹੀ ਅਫਰਾ ਤਫਰੀ ਮਚ ਗਈ ਕਿ) ਪਿਓ ਨੇ ਪੁੱਤਰ ਦੇ ਸਿਰ ਵਿਚ ਅਤੇ ਪੁੱਤਰ ਨੇ ਪਿਤਾ ਦੇ ਸਿਰ ਵਿਚ ਤਲਵਾਰ ਮਾਰ ਦਿੱਤੀ।੧੫।

ਦੌਹਰਾ

ਰਾਤ ਵੇਲੇ ਉਨ੍ਹਾਂ ਵਿਚ ਘਮਸਾਨ ਯੁੱਧ ਹੋਇਆ। ਸੂਰਮੇ ਜੂਝ ਮਰੇ, ਪਿਤਾ ਨੇ ਪੁੱਤਰ ਨੂੰ ਅਤੇ ਪੁੱਤਰ ਨੇ ਪਿਤਾ ਨੂੰ ਮਾਰ ਦਿੱਤਾ।੧੬। ਰਾਤ ਵੇਲੇ ਉਨ੍ਹਾਂ ਦੀ ਫੌਜ ਵਿਚ ਭਿਆਨਕ ਯੁੱਧ ਹੋਇਆ। ਵੱਡੇ ਛੋਟੇ, ਰਾਜਾ ਪ੍ਰਯਾ, ਬੇਸ਼ਮਾਰ ਲੋਕ ਘਾਇਲ ਹੋ ਗਏ।੧੭।

ਚੌਪਈ

ਪਿਤਾ ਨੇ ਤਲਵਾਰ ਲੈ ਕੇ ਪੁੱਤਰ ਨੂੰ ਮਾਰ ਦਿੱਤਾ ਅਤੇ ਪੁੱਤਰ ਨੇ (ਤਲਵਾਰ ਲੈ ਕੇ) ਪਿਤਾ ਦੇ ਸਿਰ ਉਤੇ ਝਾੜ ਦਿੱਤੀ। ਇਤਨਾ ਭਿਆਨਕ ਯੁੱਧ ਹੋਇਆ ਅਤੇ ਸਾਰੇ ਰਾਜੇ ਘਾਇਲ ਹੋ ਕੇ ਮਾਰੇ ਗਏ।੧੮।

ਅਭਿਲ

ਜਦੋਂ ਛੇਵਾਂ ਦਿਨ ਹੋਇਆ ਤਾਂ ਦੋ ਦੋ ਮਰਦਾਂ ਜਿੰਨੀ ਡੂੰਘੀ ਖਾਈ ਪੁਟਵਾਈ ਗਈ। (ਉਸ ਵਿਚ) (ਲੋਹੇ ਦੇ) ਸੂਲ ਗਡ ਕੇ ਉਪਰ ਪਾਣੀ ਵਹਾ ਦਿੱਤਾ। ਆਪ ਉਨ੍ਹਾਂ ਦੁਸ਼ਟਾਂ ਨਾਲ ਯੁੱਧ ਮਿਥ ਕੇ ਘੋੜਿਆਂ ਨੂੰ ਮਛਰਾ ਦਿੱਤਾ।੧੯।

(ਰਾਣੀ ਨੇ) ਸੈਨਾ ਨੂੰ ਦੋ ਕਤਾਰਾਂ ਬਣਾ ਕੇ ਖੜਾ ਕਰ ਦਿੱਤਾ। ਤੀਰਾਂ, ਬੰਦੂਕਾਂ ਅਤੇ ਤਲਵਾਰਾਂ ਦੀ ਚਿਰ ਤਕ ਮਾਰ ਚਲਦੀ ਰਹੀ। (ਫਿਰ) ਰਾਣੀ ਆਪਣੀ ਫੌਜ ਨੂੰ ਪਿਛੇ ਲਗਾ ਕੇ ਭਜ ਪਈ। (ਇਹ ਵੇਖ ਕੇ ਵੈਰੀ ਦਲ ਨੇ ਪਿਛਾ ਕੀਤਾ) ਘੋੜਿਆਂ ਨੂੰ ਨਚਾਉਂਦੇ ਹੋਏ ਘੋੜ-ਸਵਾਰ ਖਾਈ ਵਿਚ ਡਿਗ ਕੇ (ਸੂਲਾਂ ਨਾਲ) ਪਛੇ ਗਏ।੨੦।

ਦੋਹਰਾ

ਏਕ ਬਾਰ ਸੋਰਹ ਸਹਸ ਸ੍ਵਾਰ ਜੁਝੇ ਬਰਬੀਰ।
ਬਹੁਰਿ ਆਨਿ ਅਬਲਾ ਪਰੀ ਹਨੇ ਤੁਪਕ ਕੈ ਤੀਰ। ੨੧।

ਅਤਿਲ

ਜਬੈ ਸਪਤਵੇਂ ਦਿਵਸ ਪਹੂਚਿਯੋ ਆਇ ਕਰਿ।
ਸਭ ਪਕਵਾਨਨ ਮੈਂ ਦਈ ਜਹਰ ਡਰਾਇ ਕਰਿ।
ਖਲਨ ਖੰਡ ਕਛੁ ਚਿਰ ਲੋ ਲੋਹ ਬਜਾਇ ਕੈ।
ਹੋ ਔਰ ਠੋਰ ਚਲਿ ਗਈ ਨਿਸਾਨੁ ਦਿਵਾਇ ਕੈ। ੨੨।

ਮਾਰਿ ਪਰਨਿ ਤੇ ਰਹੀ ਸਿਪਾਹਿਨ ਯੋ ਕਿਯੋ।
ਸਰਕਿ ਸਰਕਿ ਕਰ ਸਕਤਿ ਨਿਕਰ ਤਿਹ ਕੋ ਲਿਯੋ।
ਝੂਮਿ ਪਰੇ ਚਹੂੰ ਓਰ ਦੁਰਗ ਕੇ ਦੁਆਰ ਪਰ।
ਹੋ ਲਈ ਮਿਠਾਈ ਛੀਨਿ ਗਠਰਿਯੈ ਬਾਧਿ ਕਰਿ। ੨੩।

ਦੋਹਰਾ

ਬੈਠਿ ਬੈਠਿ ਸੋ ਸੋ ਪੁਰਖ ਜੋ ਜੋ ਮਿਠਾਈ ਖਾਹਿ।
ਮਦ ਬਿਖੁ ਕੇ ਤਿਨ ਤਨ ਚਰੈ ਤੁਰਤੁ ਤਰਫਿ ਮਰਿ ਜਾਹਿ। ੨੪।
ਚਾਰਿ ਪਾਚ ਘਟਿਕਾ ਬਿਤੇ ਬਾਲ ਪਰੀ ਅਸਿ ਧਾਰ।
ਜੋ ਬਿਖੁ ਤੇ ਘੁਮਤ ਹੁਤੇ ਸਭ ਹੀ ਦਏ ਸੰਘਾਰਿ। ੨੫।

ਅਤਿਲ

ਬਹੁਰਿ ਮਿਲਨ ਤ੍ਰਿਯ ਬਦ੍ਯੋ ਸੁ ਦੂਤ ਪਠਾਇ ਕੈ।
ਚਲੀ ਆਪਨੀ ਆਛੀ ਅਨੀ ਬਨਾਇ ਕੈ।
ਤੁਪਕ ਚੋਟ ਕੇ ਜਬੈ ਸੈਨ ਲਾਂਘਤ ਭਈ।
ਹੋ ਪਰੀ ਤੁਰੰਗ ਧਵਾਇ ਕ੍ਰਿਪਾਨੈ ਕਢਿ ਲਈ। ੨੬।

ਦੋਹਰਾ

ਸਭ ਰਾਜਨ ਕੋ ਮਾਰਿ ਕੈ ਸੈਨਾ ਦਈ ਖਪਾਇ।
ਜੀਤਿ ਜੁਤ ਗ੍ਰਿਹ ਕੇ ਗਈ ਜੈ ਦੁੰਦਭੀ ਬਜਾਇ। ੨੭।
ਤਾਹੀ ਤੇ ਜਗਤੋਸ ਨ੍ਰਿਪ ਸੀਖੇ ਚਰਿਤ ਅਨੇਕ।
ਸਾਹਿਜਹਾਂ ਕੇ ਬੀਰ ਸਭ ਚੁਨਿ ਚੁਨਿ ਮਾਰੇ ਏਕ। ੨੮। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਚਾਰ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦੪। ੩੮੫੮। ਅਫਜ਼ੂ।

ਚੌਪਈ

ਭੂਪ ਬਡੀ ਗੁਜਰਾਤ ਬਖਨਿਯਤ। ਬਿਜੈ ਕੁਅਰਿ ਤਾ ਕੀ ਤ੍ਰਿਯ ਜਨਿਯਤ।
ਛਤ੍ਰੀ ਏਕ ਤਹਾ ਬਡਭਾਗੀ। ਤਾ ਤਨ ਦ੍ਰਿਸਟਿ ਕੁਅਰਿ ਕੀ ਲਾਗੀ। ੧।

ਦੌਹਰਾ

ਇਕੋ ਵਾਰ ਹੀ ਸੋਲਹਾਂ ਹਜ਼ਾਰ ਸੂਰਮੇ ਸਵਾਰ ਜੂਝ ਮਰੇ। ਰਾਣੀ ਫਿਰ ਆ ਪਈ ਅਤੇ ਬੰਦੂਕਾਂ ਅਤੇ ਤੀਰਾਂ ਨਾਲ (ਬਾਕੀ ਬਚੇ ਹੋਇਆਂ ਨੂੰ) ਮਾਰ ਮੁਕਾਇਆ।੨੧।

ਅੰਤਿਲ

ਜਦੋਂ ਸੱਤਵਾਂ ਦਿਨ ਆਣ ਪਹੁੰਚਿਆ ਤਾਂ ਸਾਰਿਆਂ ਖਾਣਿਆਂ ਵਿਚ ਜ਼ਹਿਰ ਮਿਲਾ ਦਿੱਤੀ। ਕੁਝ ਚਿਰ ਲਈ ਵੈਰੀਆਂ ਨਾਲ ਯੁੱਧ ਕਰ ਕੇ ਅਤੇ (ਉਨ੍ਹਾਂ ਨੂੰ) ਖੰਡ ਖੰਡ ਕਰ ਕੇ ਫਿਰ ਨਗਾਰਾ ਵਜਾ ਕੇ ਦੂਜੇ ਪਾਸੇ ਚਲੀ ਗਈ।੨੨।

ਜਦ ਲੜਾਈ ਰੁਕੀ ਤਾਂ (ਵੈਰੀ ਦਲ ਦੇ) ਸਿਪਾਹੀਆਂ ਨੇ ਇਸ ਤਰ੍ਹਾਂ ਕੀਤਾ ਕਿ ਸਰਕ ਸਰਕ ਕੇ ਅਤੇ ਬਰਛੀਆਂ ਹੱਥ ਵਿਚ ਲੈ ਕੇ ਸਾਰਿਆਂ ਪਾਸਿਆਂ ਤੋਂ ਕਿਲ੍ਹੇ ਦੇ ਦਰਵਾਜ਼ੇ ਵਲ ਟੁਟ ਪਏ। (ਉਥੋਂ) ਮਠਿਆਈ ਖੋਹ ਕੇ ਗੰਢਾਂ ਬੰਨ੍ਹ ਲਈਆਂ।੨੩।

ਦੌਹਰਾ

(ਉਥੇ) ਜੋ ਜੋ ਆਦਮੀ ਬੈਠ ਬੈਠ ਕੇ ਮਠਿਆਈ ਖਾਂਦਾ ਸੀ, ਉਸ ਦੇ ਸ਼ਰੀਰ ਨੂੰ ਜ਼ਹਿਰ ਦੀ ਮਸਤੀ ਚੜ੍ਹ ਜਾਂਦੀ ਅਤੇ ਤੁਰਤ ਤੜਫ ਤੜਫ ਕੇ ਮਰ ਜਾਂਦਾ।੨੪। ਚਾਰ ਪੰਜ ਘੜੀਆਂ ਬੀਤਣ ਤੇ ਰਾਣੀ ਤਲਵਾਰ ਧਾਰਨ ਕਰ ਕੇ ਟੁਟ ਕੇ ਪੈ ਗਈ ਅਤੇ ਜੋ ਜ਼ਹਿਰ (ਦੇ ਅਸਰ ਕਰ ਕੇ) ਘੁਮੇਰੀਆਂ ਖਾਂਦੇ ਪਏ ਸਨ, ਉਨ੍ਹਾਂ ਸਾਰਿਆਂ ਨੂੰ ਮਾਰ ਦਿੱਤਾ।੨੫।

ਅੰਤਿਲ

ਫਿਰ ਇਸਤਰੀ ਨੇ ਦੂਤ ਭੇਜ ਕੇ ਮੇਲ ਮਿਲਾਪ ਦੀ ਵਿਵਸਥਾ ਕੀਤੀ ਅਤੇ ਆਪ ਚੰਗੀ ਸੈਨਾ ਤਿਆਰ ਕਰ ਕੇ ਚਲ ਪਈ। ਜਦੋਂ ਬੰਦੂਕਾਂ ਦੀ ਮਾਰ ਤੋਂ ਸੈਨਾ ਪਰੇ ਲੰਘ ਗਈ, ਤਾਂ ਕ੍ਰਿਪਾਨਾਂ ਕਢ ਕੇ ਅਤੇ ਘੋੜੇ ਭਜਾ ਕੇ (ਵੈਰੀ ਦਲ ਉਤੇ) ਟੁੱਟ ਕੇ ਪੈ ਗਈ।੨੬।

ਦੌਹਰਾ

ਸਾਰਿਆਂ ਰਾਜਿਆਂ ਨੂੰ ਮਾਰ ਕੇ (ਉਨ੍ਹਾਂ ਦੀ) ਸੈਨਾ ਨੂੰ ਨਸ਼ਟ ਕਰ ਦਿੱਤਾ ਅਤੇ ਜਿਤ ਦਾ ਧੌਂਸਾ ਵਜਾਉਂਦੀ ਹੋਈ ਯੁੱਧ ਜਿਤ ਕੇ ਘਰ ਨੂੰ (ਪਰਤ) ਗਈ।੨੭। ਉਸੇ ਤੋਂ ਜਗਤ ਦੇ ਸੁਆਮੀ ਰਾਜਿਆਂ ਨੇ ਅਨੇਕ ਚਰਿਤ੍ਰ ਸਿਖੇ। (ਉਸ ਨੇ) ਸ਼ਾਹਜਹਾਨ ਦੇ ਇਕ ਇਕ ਸੂਰਮੇ ਨੂੰ ਚੁਣ ਚੁਣ ਕੇ ਮਾਰਿਆ।੨੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੪ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੪। ੩੮੫੮। ਚਲਦਾ।

ਚੌਪਈ

ਵੱਡੀ ਗੁਜਰਾਤ ਦਾ ਇਕ ਰਾਜਾ ਦਸਿਆ ਜਾਂਦਾ ਸੀ। ਉਸ ਦੀ ਇਸਤਰੀ ਦਾ ਨਾਂ ਬਿਜੇ ਕੁਮਾਰਿ ਜਾਣਿਆ ਜਾਂਦਾ ਸੀ। ਉਥੇ ਇਕ ਵਡਭਾਗੀ ਛਤ੍ਰੀ ਰਹਿੰਦਾ ਸੀ। ਉਸ ਨਾਲ ਕੁਮਾਰੀ ਦੀਆਂ ਅੱਖਾਂ ਲੜ ਗਈਆਂ।੧।

ਅਤਿਲ

ਰੈਨਿ ਪਰੀ ਤਾ ਕੋ ਤ੍ਰਿਯ ਲਯੋ ਬੁਲਾਇ ਕੈ।
 ਰਤਿ ਮਾਨੀ ਚਿਰ ਲੋ ਅਤਿ ਰੁਚ ਉਪਜਾਇ ਕੈ।
 ਲਪਟਿ ਲਪਟਿ ਉਰ ਜਾਇ ਨ ਛੋਰਿਯੋ ਭਾਵਈ।
 ਹੋ ਭਾਤਿ ਭਾਤਿ ਕੇ ਆਸਨ ਕਰਤ ਸੁਹਾਵਈ। ੨।

ਦੋਹਰਾ

ਰਾਨੀ ਮੀਤਹਿ ਸੰਗ ਲੈ ਬਾਗਹਿ ਗਈ ਲਵਾਇ।
 ਕਾਮ ਭੋਗ ਤਾ ਸੋ ਕਰਿਯੋ ਹਿੰਦੈ ਹਰਖ ਉਪਜਾਇ। ੩।
 ਜਹਾ ਬਾਗ ਮੇ ਜਾਰ ਸੋ ਰਾਨੀ ਰਮਤ ਬਨਾਇ।
 ਤਾ ਕੋ ਨ੍ਰਿਪ ਕੋਤਕ ਨਮਿਤਿ ਤਹ ਹੀ ਨਿਕਸਿਯੋ ਆਇ। ੪।

ਚੌਪਈ

ਲਖਿ ਰਾਜਾ ਰਾਨੀ ਡਰ ਪਾਨੀ। ਮਿਤ੍ਰ ਪਏ ਇਹ ਭਾਤਿ ਬਖਾਨੀ।
 ਮੇਰੀ ਕਹੀ ਚਿਤ ਮੈ ਧਰਿਯਹੁ। ਮੂੜ ਰਾਵ ਤੇ ਨੈਕੁ ਨ ਡਰਿਯਹੁ। ੫।

ਅਤਿਲ

ਇਕ ਗਡਹਾ ਮੈ ਦਯੋ ਜਾਰ ਕੋ ਡਾਰਿ ਕੈ।
 ਤਖਤਾ ਪਰ ਬਾਘਬਰ ਡਾਰਿ ਸੁਧਾਰਿ ਕੈ।
 ਆਪੁ ਜੋਗ ਕੋ ਭੋਸ ਬਹਿਠੀ ਤਹਾ ਧਰ।
 ਹੋ ਰਾਵ ਚਲਿਯੋ ਦਿਯ ਜਾਨ ਨ ਆਨ੍ਹਯੋ ਦ੍ਰਿਸ਼ਟਿ ਤਰ। ੬।

ਰਾਇ ਨਿਰਖਿ ਤਿਹ ਰੂਪ ਚਕ੍ਰਿਤ ਚਿਤ ਮੈ ਭਯੋ।
 ਕਵਨ ਦੇਸ ਕੋ ਏਸ ਭਯੋ ਜੋਗੀ ਕਹਿਯੋ।
 ਯਾ ਕੋ ਦੋਨੋ ਪਾਇਨ ਪਰਿਯੋ ਜਾਇ ਕੈ।
 ਹੋ ਆਇਸੁ ਕੋ ਲਈਐ ਚਿਤ ਬਿਰਮਾਇ ਕੈ। ੭।

ਚੌਪਈ

ਜਬ ਰਾਜਾ ਤਾ ਕੋ ਢਿਗ ਆਯੋ। ਜੋਗੀ ਉਠਿਯੋ ਨ ਬੈਨ ਸੁਨਾਇਯੋ।
 ਇਹ ਦਿਸਿ ਤੇ ਉਹਿ ਦਿਸਿ ਪ੍ਰਭ ਗਯੋ। ਤਬ ਰਾਜੈ ਸੁ ਜੋਰ ਕਰ ਲਯੋ। ੮।

ਨਮਸਕਾਰ ਜਬ ਤਿਹ ਨ੍ਰਿਪ ਕਿਯੋ। ਤਬ ਜੋਗੀ ਮੁਖ ਫੇਰਿ ਸੁ ਲਿਯੋ।
 ਜਿਹ ਜਿਹ ਦਿਸਿ ਰਾਜਾ ਚਲਿ ਆਵੈ। ਤਹ ਤਹ ਤੇ ਤ੍ਰਿਯ ਆਖਿ ਚੁਰਾਵੈ। ੯।

ਯਹ ਗਤਿ ਦੇਖਿ ਨ੍ਰਿਪਤਿ ਚਕਿ ਰਹਿਯੋ। ਧੰਨਿ ਧੰਨਿ ਮਨ ਮੈ ਤਿਹ ਕਹਿਯੋ।
 ਯਹ ਮੇਰੀ ਪਰਵਾਹਿ ਨ ਰਾਖੈ। ਤਾ ਤੇ ਮੋਹਿ ਨ ਮੁਖ ਤੇ ਭਾਖੈ। ੧੦।

ਅਤਿਲ

ਰਾਤ ਪੈਣ ਤੇ ਇਸਤਰੀ ਨੇ ਉਸ ਨੂੰ ਬੁਲਾ ਲਿਆ ਅਤੇ ਰੁਚੀ ਪੂਰਵਕ ਉਸ ਨਾਲ ਚਿਰ ਤਕ ਰਤੀ-ਕ੍ਰੀੜਾ ਕੀਤੀ। (ਉਸ ਨੂੰ) ਲਿਪਟ ਲਿਪਟ ਕੇ ਛਾਤੀ ਨਾਲ ਲਗਾਉਂਦੀ ਅਤੇ ਛਡਿਆ ਜਾਣਾ ਚੰਗਾ ਨ ਲਗਦਾ। (ਉਹ) ਭਾਂਤ ਭਾਂਤ ਦੇ ਆਸਣ ਕਰਦੀ ਹੋਈ ਸੁਹਾਵਣੀ ਲਗ ਰਹੀ ਸੀ।੨।

ਦੌਹਰਾ

ਰਾਣੀ ਮਿਤਰ ਨੂੰ ਨਾਲ ਲੈ ਕੇ ਬਾਗ ਵਿਚ ਗਈ ਅਤੇ ਹਿਰਦੇ ਵਿਚ ਖੁਸ਼ ਹੋ ਕੇ ਉਸ ਨਾਲ ਕਾਮ ਭੋਗ ਕੀਤਾ।੩। ਬਾਗ ਵਿਚ ਜਿਥੇ ਰਾਣੀ ਯਾਰ ਨਾਲ ਰਮਣ ਕਰ ਰਹੀ ਸੀ, ਤਾਂ ਉਧਰ ਨੂੰ ਰਾਜਾ ਕੌਤਕ ਵਸ ਆ ਨਿਕਲਿਆ।੪।

ਚੌਪਈ

ਰਾਜੇ ਨੂੰ ਵੇਖ ਕੇ ਰਾਣੀ ਡਰ ਗਈ ਅਤੇ ਮਿਤਰ ਪ੍ਰਤਿ ਕਹਿਣ ਲਗੀ। ਮੇਰੀ ਗੱਲ ਮਨ ਵਿਚ ਧਾਰਨ ਕਰ ਅਤੇ ਮੂਰਖ ਰਾਜੇ ਤੋਂ ਜ਼ਰਾ ਵੀ ਨ ਡਰ।੫।

ਅਤਿਲ

ਉਸ ਨੇ ਯਾਰ ਨੂੰ ਇਕ ਟੋਏ ਵਿਚ ਸੁਟ ਦਿੱਤਾ ਅਤੇ (ਉਸ ਉਤੇ) ਤਖ਼ਤਾ ਰਖ ਕੇ ਉਸ ਉਪਰ ਚੰਗੀ ਤਰ੍ਹਾਂ ਨਾਲ ਸ਼ੇਰ ਦੀ ਖਲ੍ਹ ਵਿਛਾ ਦਿੱਤੀ। ਆਪ ਜੋਗ ਦਾ ਭੋਸ ਬਣਾ ਕੇ ਉਪਰ ਬੈਠ ਗਈ। ਰਾਜੇ ਨੂੰ ਚਲਣ ਦਿੱਤਾ ਅਤੇ (ਉਸ ਨੂੰ) ਦ੍ਰਿਸ਼ਟੀ ਹੇਠ ਨ ਲਿਆਉਂਦਾ।੬।

ਰਾਜਾ ਉਸ ਦਾ ਰੂਪ ਵੇਖ ਕੇ ਚਿਤ ਵਿਚ ਹੈਰਾਨ ਹੋ ਗਿਆ ਅਤੇ ਕਹਿਣ ਲਗਾ ਕਿ ਕਿਹੜੇ ਦੇਸ ਦਾ ਰਾਜਾ ਜੋਗੀ ਹੋ ਗਿਆ ਹੈ। ਇਸ ਦੇ ਦੋਹਾਂ ਪੈਰਾਂ ਉਤੇ ਪੈਣਾ ਚਾਹੀਦਾ ਹੈ ਅਤੇ ਇਸ ਦਾ ਮਨ ਪ੍ਰਸੰਨ ਕਰ ਕੇ ਆਗਿਆ (ਭਾਵ ਅਸੀਸ) ਲੈਣੀ ਚਾਹੀਦੀ ਹੈ।੭।

ਚੌਪਈ

ਜਦ ਰਾਜਾ ਉਸ ਕੋਲ ਆਇਆ, ਤਾਂ ਜੋਗੀ ਨ ਉਠਿਆ ਅਤੇ ਨ ਹੀ ਬੋਲਿਆ। ਰਾਜਾ ਇਸ ਪਾਸੇ ਤੋਂ ਉਸ ਪਾਸੇ ਵਲ ਗਿਆ। (ਜਦ ਜੋਗੀ ਕੁਝ ਨ ਬੋਲਿਆ) ਤਦ ਰਾਜੇ ਨੇ ਹੱਥ ਜੋੜ ਲਏ।੮।

ਰਾਜੇ ਨੇ ਜਦ ਉਸ ਨੂੰ ਪ੍ਰਨਾਮ ਕੀਤਾ, ਤਦ ਜੋਗੀ ਨੇ ਮੁਖ ਫੇਰ ਲਿਆ। ਜਿਸ ਜਿਸ ਪਾਸੇ ਵਲ ਰਾਜਾ ਚਲ ਕੇ ਆਉਂਦਾ, ਉਸ ਉਸ ਪਾਸੇ ਵਲੋਂ ਇਸਤਰੀ (ਜੋਗੀ) ਅੱਖ ਬਚਾ ਲੈਂਦੀ।੯।

ਇਹ ਹਾਲਤ ਵੇਖ ਕੇ ਰਾਜਾ ਹੈਰਾਨ ਰਹਿ ਗਿਆ ਅਤੇ ਮਨ ਵਿਚ ਜੋਗੀ ਨੂੰ ਧੰਨ ਧੰਨ ਕਹਿਣ ਲਗਾ। ਇਹ ਮੇਰੀ ਪਰਵਾਹ ਨਹੀਂ ਕਰਦਾ, ਇਸ ਲਈ ਮੈਨੂੰ ਮੁਖ ਤੋਂ ਕੁਝ ਨਹੀਂ ਬੋਲਦਾ।੧੦।

ਅਨਿਕ ਜਤਨ ਰਾਜਾ ਕਰਿ ਹਾਰਿਯੋ। ਕ੍ਰਯੋਹੁ ਨਹਿ ਰਾਨੀਯਹਿ ਨਿਹਾਰਿਯੋ।
ਕਰਤ ਕਰਤ ਇਕ ਬਚਨ ਬਖਾਨੋ। ਮੂਰਖ ਰਾਵ ਨ ਬੋਲਿ ਪਛਾਨੋ। ੧੧।

ਬਾਤੈ ਸੋ ਨ੍ਰਿਪ ਸੋ ਕੋਊ ਕਰੈ। ਜੋ ਇਛਾ ਧੰਨ ਕੀ ਮਨ ਧਰੈ।
ਰਾਵ ਰੰਕ ਹਮ ਕਛੂ ਨ ਜਾਨੈ। ਏਕੈ ਹਰਿ ਕੋ ਨਾਮ ਪਛਾਨੈ। ੧੨।

ਬਾਤੈ ਕਰਤ ਨਿਸਾ ਪਰਿ ਗਈ। ਨ੍ਰਿਪ ਸਭ ਸੈਨ ਬਿਦਾ ਕਰ ਦਈ।
ਹੈ ਏਕਲ ਰਹਿਯੋ ਤਹ ਸੋਈ। ਚਿੰਤਾ ਕਰਤ ਅਰਧ ਨਿਸਿ ਖੋਈ। ੧੩।

ਅਤਿਲ

ਸੋਇ ਨ੍ਰਿਪਤਿ ਲਹਿ ਗਯੋ ਤ੍ਰਿਯ ਮੀਤਹਿ ਉਚਰਿਯੋ।
ਕਰ ਭੇ ਟੁੰਭਿ ਜਗਾਇ ਭੋਗ ਬਹੁ ਬਿਧਿ ਕਰਿਯੋ।
ਜਾਤ ਤਹਾ ਤੇ ਭਏ ਯਹੈ ਲਿਖਿ ਖਾਤ ਪਰ।
ਹੋ ਸ੍ਵਰਗ ਦੇਖਿ ਭੂਅ ਦੇਖਿ ਸੁ ਗਏ ਪਤਾਰ ਤਰ। ੧੪।

ਚੌਪਈ

ਭਈ ਪ੍ਰਾਤ ਰਾਜਾ ਸੁਧਿ ਲਯੋ। ਤਿਨੈ ਨ ਤਹਾ ਬਿਲੋਕਤ ਭਯੋ।
ਗਡਹਾ ਪਰ ਕੋ ਲਿਖ੍ਯੋ ਨਿਹਾਰਿਯੋ। ਮੰਤ੍ਰਿਨ ਜੁਤਿ ਇਹ ਭਾਤਿ ਬਿਚਾਰਿਯੋ। ੧੫।

ਦੋਹਰਾ

ਯਾ ਜੋਗੀਸ੍ਵਰ ਲੋਕ ਲਖਿ ਬਹੁਰਿ ਲਖ੍ਯੋ ਯਹ ਲੋਕ।
ਅਬ ਪਤਾਰ ਦੇਖਨ ਗਯੋ ਹੈ ਕੈ ਹ੍ਰਿਦੈ ਨਿਸੋਕ। ੧੬।

ਚੌਪਈ

ਸਿਧ ਸਿਧ ਸਭ ਤਾਹਿ ਉਚਾਰੈ। ਭੇਦ ਅਭੇਦ ਨ ਮੂੜ ਬਿਚਾਰੈ।
ਇਹ ਚਰਿਤ੍ਰ ਤ੍ਰਿਯ ਜਾਰ ਬਚਾਯੋ। ਰਾਜਾ ਤੇ ਗਡਹਾ ਪੂਜਾਯੋ। ੧੭।

ਗਡਹਾ ਕੀ ਪੂਜਾ ਨ੍ਰਿਪ ਕਰੈ। ਤਾ ਕੀ ਬਾਤ ਨ ਚਿਤ ਮੈ ਧਰੈ।
ਸ੍ਵਰਗ ਛੋਰਿ ਜੋ ਪਯਾਰ ਸਿਧਾਰੋ। ਨਮਸਕਾਰ ਹੈ ਤਾਹਿ ਹਮਾਰੋ। ੧੮। ੧।

ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚੌਥੇ ਸੌ ਪਾਂਚ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦੫। ੩੮੭੬। ਅਫਸ੍ਰੀ।

ਚੌਪਈ

ਸੁਘਰਾਵਤੀ ਨਗਰ ਇਕ ਸੁਨਾ। ਸਿੰਘ ਬਿਸੇਸ੍ਵਰ ਰਾਵ ਬਹੁ ਗੁਨਾ।
ਇਸਕਮਤੀ ਤਾ ਕੀ ਬਰ ਨਾਰੀ। ਖੋਜਿ ਲੋਕ ਚੌਦਹੁ ਨਿਕਾਰੀ। ੧।

ਰਾਜਾ ਅਨੇਕ ਯਤਨ ਕਰ ਕੇ ਹਾਰ ਗਿਆ, ਪਰ ਕਿਸੇ ਤਰ੍ਹਾਂ ਰਾਣੀ ਨੇ ਨ ਵੇਖਿਆ। ਕਰਦਿਆਂ ਕਰਦਿਆਂ (ਆਖਿਰ ਰਾਣੀ ਨੇ) ਮੂਹੋਂ ਇਕ ਬੋਲ ਕਿਹਾ, ਪਰ ਮੂਰਖ ਰਾਜਾ ਬੋਲ ਨ ਪਛਾਣ ਸਕਿਆ। ੧੧।

ਰਾਜੇ ਨਾਲ ਉਹੀ ਗੱਲ ਕਰੇ ਜੋ ਮਨ ਵਿਚ ਧਨ ਦੀ ਇੱਛਾ ਰਖਦਾ ਹੋਵੇ। ਅਸੀਂ ਰਾਜੇ ਅਤੇ ਰੰਕ (ਨਿਰਧਨ) ਨੂੰ ਕੁਝ ਨਹੀਂ ਜਾਣਦੇ, (ਬਸ) ਇਕੋ ਹਰੀ ਦਾ ਨਾਮ ਹੀ ਪਛਾਣਦੇ ਹਾਂ। ੧੨।

ਗੱਲਾਂ ਕਰਦਿਆਂ ਕਰਦਿਆਂ ਰਾਤ ਪੈ ਗਈ। ਰਾਜੇ ਨੇ ਸਾਰੀ ਸੈਨਾ ਭੇਜ ਦਿੱਤੀ। ਉਥੇ ਉਹ ਇਕਲਾ ਹੀ ਰਹਿ ਗਿਆ ਅਤੇ ਚਿੰਤਾ ਕਰਦਿਆਂ (ਭਾਵੇਂ ਸੋਚਦਿਆਂ) ਅੱਧੀ ਰਾਤ ਬੀਤ ਗਈ। ੧੩।

ਅਤਿਲ

ਜਦੋਂ ਰਾਜੇ ਨੂੰ ਰਾਣੀ ਨੇ ਸੁੱਤਾ ਹੋਇਆ ਵੇਖ ਲਿਆ ਤਾਂ ਮਿਤਰ ਨੂੰ ਸਦਿਆ। ਉਸ ਨੂੰ ਹੱਥ ਨਾਲ ਟੁੰਬ ਕੇ ਜਗਾਇਆ ਅਤੇ ਬਹੁਤ ਤਰ੍ਹਾਂ ਨਾਲ ਭੋਗ ਕੀਤਾ। ਟੋਏ ਉਤੇ ਇਹ ਲਿਖ ਕੇ ਦੇਵੇਂ ਉਥੋਂ ਚਲੇ ਗਏ ਕਿ ਸਵਰਗ ਅਤੇ ਧਰਤੀ ਨੂੰ ਵੇਖ ਕੇ ਹੇਠਾਂ ਪਾਤਾਲ ਲੋਕ ਜਾ ਰਹੇ ਹਾਂ। ੧੪।

ਚੌਪਈ

ਸਵੇਰ ਹੋਈ, ਤਾਂ ਰਾਜਾ ਨੂੰ ਜਾਗ ਆਈ। (ਉਸ ਨੇ) ਉਸ (ਜੋਗੀ) ਨੂੰ ਉਥੇ ਨ ਵੇਖਿਆ। ਟੋਏ ਉਪਰ ਕੁਝ ਲਿਖਿਆ ਵੇਖਿਆ ਅਤੇ ਮੰਤ੍ਰੀਆਂ ਨਾਲ ਇਸ ਤਰ੍ਹਾਂ ਵਿਚਾਰ ਕੀਤਾ। ੧੫।

ਦੋਹਰਾ

ਇਸ ਜੋਗੀ ਨੇ (ਸਵਰਗ) ਲੋਕ ਵੇਖ ਕੇ ਫਿਰ ਇਹ ਲੋਕ ਵੇਖਿਆ ਹੈ। ਹੁਣ ਨਿਸਚਿੰਤ ਹੋ ਕੇ ਪਾਤਾਲ (ਲੋਕ) ਵੇਖਣ ਲਈ ਗਿਆ ਹੈ। ੧੬।

ਚੌਪਈ

ਸਭ ਉਸ ਨੂੰ 'ਸਿੱਧ ਸਿੱਧ' ਕਹਿਣ ਲਗੇ। (ਕਿਸੇ ਵੀ) ਮੂਰਖ ਨੇ ਭੇਦ ਨੂੰ ਨ ਵਿਚਾਰਿਆ। ਇਹ ਚਰਿਤ੍ਰ ਖੇਡ ਕੇ ਇਸਤਰੀ ਨੇ ਯਾਰ ਨੂੰ ਬਚਾ ਲਿਆ ਅਤੇ ਰਾਜੇ ਤੋਂ ਟੋਏ ਦੀ ਪੂਜਾ ਕਰਾਈ। ੧੭।

ਰਾਜਾ ਟੋਏ ਦੀ ਪੂਜਾ ਕਰਨ ਲਗਿਆ ਅਤੇ ਉਸ ਦੀਆਂ ਗੱਲਾਂ ਨੂੰ ਮਨ ਵਿਚ ਨ ਧਾਰਿਆ। (ਜੋ) ਸਵਰਗ ਲੋਕ ਨੂੰ ਛਡ ਕੇ ਪਾਤਾਲ ਲੋਕ ਨੂੰ ਗਿਆ ਹੈ, ਉਸ ਨੂੰ ਮੇਰਾ ਪ੍ਰਨਾਮ ਹੈ। ੧੮।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸੁਭ ਹੈ। ੨੦੫। ੩੮੭੬। ਚਲਦਾ।

ਚੌਪਈ

ਸੁਘਰਾਵਤੀ ਨਾਂ ਦਾ ਇਕ ਸ਼ਹਿਰ ਸੁਣੀਂਦਾ ਸੀ (ਜਿਥੋਂ ਦਾ) ਬਿਸ਼ੇਸ਼ਰ ਸਿੰਘ ਨਾਂ ਦਾ ਬਹੁਤ ਗੁਣਵਾਨ ਰਾਜਾ ਸੀ। ਇਸ਼ਕਮਤੀ ਉਸ ਦੀ ਸੁੰਦਰ ਰਾਣੀ ਸੀ। (ਮਾਨੋ) ਚੌਦਾਂ ਲੋਕਾਂ ਵਿਚੋਂ ਖੋਜ ਕੇ ਲਿਆਉਂਦੀ ਹੋਵੇ। ੧।

ਦੋਹਰਾ

ਅਪ੍ਰਮਾਨ ਤਾ ਕੀ ਪ੍ਰਭਾ ਜਲ ਬਲ ਰਹੀ ਸਮਾਇ।
ਸੁਰੀ ਆਸੁਰੀ ਕਿੰਨ੍ਹੀ ਹੋਰਿ ਰਹਤ ਸਿਰ ਨ੍ਯਾਇ। ੨।

ਅਤਿਲ

ਨੌਜੋਬਨ ਰਾਇਕ ਸੁਤ ਸਾਹੁ ਨਿਹਾਰਿਯੋ।
ਰਮੋ ਤਵਨ ਕੇ ਸੰਗਿ ਇਹ ਭਾਤਿ ਬਿਚਾਰਿਯੋ।
ਪਠੇ ਅਲੀ ਇਕ ਲੀਨੋ ਭਵਨ ਬੁਲਾਇ ਕੈ।
ਹੋ ਰੀਤਿ ਪ੍ਰੀਤਿ ਕੀ ਕਰੀ ਹਰਖ ਉਪਜਾਇ ਕੈ। ੩।

ਭਾਤਿ ਭਾਤਿ ਮਿਤਵਾ ਕੇ ਗਰੇ ਲਗਾਇਯੋ।
ਲਪਟਿ ਲਪਟਿ ਕਰਿ ਕਾਮ ਕੇਲ ਉਪਜਾਇਯੋ।
ਆਸਨ ਚੁੰਬਨ ਬਹੁ ਬਿਧਿ ਕਰੇ ਬਨਾਇ ਕੈ।
ਹੋ ਨਿਜੁ ਪ੍ਰੀਤਮ ਕੇ ਚਿਤ ਕੇ ਲਯੋ ਲੁਭਾਇ ਕੈ। ੪।

ਹਾਵ ਭਾਵ ਬਹੁਤ ਭਾਤਿ ਦਿਖਾਏ ਮੀਤ ਕੋ।
ਛਿਨ ਭੀਤਰਿ ਬਸਿ ਕਿਯੋ ਤਵਨ ਕੇ ਚੀਤ ਕੋ।
ਲਪਟਿ ਲਪਟਿ ਲਲਤਾ ਉਰ ਗਈ ਬਨਾਇ ਕੈ।
ਹੋ ਸ੍ਰੀ ਨਵਜੋਬਨ ਰਾਇ ਲਯੋ ਲਲਚਾਇ ਕੈ। ੫।

ਦੋਹਰਾ

ਰਾਵਤ ਜੋਬਨਿ ਰੈਨਿ ਦਿਨ ਇਸਕਮਤੀ ਕੇ ਸੰਗ।
ਰਤਿ ਮਾਨਤ ਰੁਚਿ ਮਾਨਿ ਕੈ ਹੂੰ ਪ੍ਰਮੁਦਿਤ ਸਰਬੰਗ। ੬।

ਸਵੈਯਾ

ਪੋਢਿ ਤ੍ਰਿਯਾ ਕੇ ਪ੍ਰਜੰਕ ਲਲਾ ਕੇ ਲੈ ਸੁੰਦਰਿ ਗੀਤ ਸੁਹਾਵਤ ਗਾਵੈ।
ਚੁੰਬਨ ਔਰ ਅਲਿੰਗਨ ਆਸਨ ਭਾਤਿ ਅਨੇਕ ਰਮੈ ਲਪਟਾਵੈ।
ਜੋ ਤ੍ਰਿਯ ਜੋਬਨਵੰਤ ਜੁਬਾ ਦੇਉ ਕਾਮ ਕੀ ਰੀਤਿ ਸੋ ਪ੍ਰੀਤੁਪਜਾਵੈ।
ਛਾਡਿ ਕੈ ਸੋਕ ਤ੍ਰਿਲੋਕੀ ਕੇ ਲੋਕ ਬਿਲੋਕਿ ਪ੍ਰਭਾ ਸਭ ਹੀ ਬਲਿ ਜਾਵੈ। ੭।

ਕੋਕ ਕੀ ਰੀਤਿ ਸੋ ਪ੍ਰੀਤਿ ਕਰੈ ਸੁਭ ਕਾਮ ਕਲੋਲ ਅਮੋਲ ਕਮਾਵੈ।
ਬਾਰਹਿ ਬਾਰ ਰਮੈ ਰੁਚਿ ਸੋ ਦੇਉ ਹੋਰਿ ਪ੍ਰਭਾ ਤਨ ਕੀ ਬਲਿ ਜਾਵੈ।
ਬੀਰੀ ਚਬਾਇ ਸਿੰਗਾਰ ਬਨਾਇ ਸੁ ਨੈਨ ਨਚਾਇ ਮਿਲੈ ਮੁਸਕਾਵੈ।
ਮਾਨਹੁ ਬੀਰ ਜੁਟੇ ਰਨ ਮੈ ਸਿਤ ਤਾਨਿ ਕਮਾਨਨ ਬਾਨ ਚਲਾਵੈ। ੮।

ਚੌਪਈ

ਐਸੀ ਪ੍ਰੀਤਿ ਦੁਹਨ ਮੈ ਭਈ। ਬਿਸਰਿ ਲੋਕ ਕੀ ਲਜਾ ਗਈ।
ਨੇਖੇ ਨੇਹ ਨਿਗੋਡੇ ਲਾਗੇ। ਜਾ ਤੇ ਨੀਂਦ ਭੂਖਿ ਦੇਉ ਭਾਗੇ। ੯।

ਦੋਹਰਾ

ਉਸ ਦੀ ਅਨੂਪਮ ਸੁੰਦਰਤਾ ਜਲ ਥਲ ਵਿਚ ਸਮਾਈ ਹੋਈ ਸੀ। (ਉਸ ਨੂੰ) ਵੇਖ ਕੇ ਦੇਵ-ਇਸ਼ਤਰੀਆਂ, ਦੈਤ-ਇਸ਼ਤਰੀਆਂ ਅਤੇ ਕਿੰਨਰ-ਇਸ਼ਤਰੀਆਂ ਸਿਰ ਝੁਕਾਉਂਦੀਆਂ ਸਨ।੨।

ਅਤਿਲ

ਉਸ ਨੇ ਸ਼ਾਹ ਦੇ ਇਕ ਪੁੱਤਰ ਨੌਜੋਬਨ ਰਾਇ ਨੂੰ ਵੇਖਿਆ। (ਅਤੇ ਮਨ ਵਿਚ) ਇਸ ਤਰ੍ਹਾਂ ਵਿਚਾਰ ਬਣਾਇਆ ਕਿ ਉਸ ਨਾਲ ਰਮਣ ਕੀਤਾ ਜਾਏ। ਇਕ ਸਹੇਲੀ ਭੇਜ ਕੇ ਉਸ ਨੂੰ ਭਵਨ ਵਿਚ ਬੁਲਾ ਲਿਆ ਅਤੇ ਉਸ ਨਾਲ ਆਨੰਦ ਪੂਰਵਕ ਪ੍ਰੀਤ ਦੀ ਰੀਤ ਨੂੰ ਨਿਭਾਇਆ।੩।

(ਉਸ ਨੇ) ਤਰ੍ਹਾਂ ਤਰ੍ਹਾਂ ਨਾਲ ਮਿਤਰ ਨੂੰ ਗਲੇ ਨਾਲ ਲਗਾਇਆ ਅਤੇ ਲਿਪਟ ਲਿਪਟ ਕੇ ਕਾਮ-ਕ੍ਰੀੜਾ ਕੀਤੀ। ਬਹੁਤ ਤਰ੍ਹਾਂ ਨਾਲ ਚੁੰਬਨ ਲਏ ਅਤੇ ਆਸਣ ਕੀਤੇ। ਇਸ ਤਰ੍ਹਾਂ ਅਪਣੇ ਮਿਤਰ ਦਾ ਚਿਤ ਲੁਭਾ ਲਿਆ।੪।

(ਉਸ ਨੇ) ਮਿਤਰ ਨੂੰ ਬਹੁਤ ਹਾਵ ਭਾਵ ਵਿਖਾਏ ਅਤੇ ਛਿਣ ਭਰ ਵਿਚ ਉਸ ਦੇ ਚਿਤ ਨੂੰ ਕਾਬੂ ਕਰ ਲਿਆ। ਇਸ਼ਤਰੀ ਲਿਪਟ ਲਿਪਟ ਕੇ ਚੰਗੀ ਤਰ੍ਹਾਂ ਉਸ ਦੇ ਗਲ ਲਗੀ। (ਇਸ ਤਰ੍ਹਾਂ) ਨਵਜੋਬਨ ਰਾਇ ਨੂੰ (ਆਪਣੇ ਪ੍ਰੀਤ) ਮੋਹਿਤ ਕਰ ਲਿਆ।੫।

ਦੋਹਰਾ

ਉਹ ਨਵਜੋਬਨ ਰਾਇ ਰਾਤ ਦਿਨ ਇਸ਼ਕਮਤੀ ਦੇ ਨਾਲ ਰਮਣ ਕਰਦਾ ਸੀ। (ਉਹ) ਰੁਚੀ ਪੂਰਵਕ ਕਾਮ-ਕ੍ਰੀੜਾ ਕਰਦਾ ਹੋਇਆ ਸਭ ਪੱਖੋਂ ਆਨੰਦਿਤ ਹੁੰਦਾ ਸੀ।੬।

ਸਵੈਯਾ

ਇਸ਼ਤਰੀ ਪ੍ਰੀਤਮ ਨਾਲ ਲੜਕੇ ਪਲੰਘ ਉਪਰ ਲੇਟੀ ਹੋਈ ਸੁੰਦਰ ਸੁਹਾਵਣੇ ਗੀਤ ਗਾ ਰਹੀ ਸੀ। ਅਨੇਕ ਤਰ੍ਹਾਂ ਦੇ ਚੁੰਬਨ, ਆਲਿੰਗਨ ਅਤੇ ਆਸਣ ਕਰ ਕੇ ਲਿਪਟਦੀ ਹੋਈ ਰਮਣ ਕਰ ਰਹੀ ਸੀ। ਜੇ ਇਸ਼ਤਰੀ ਜੋਬਨਵੰਤ ਸੀ (ਤਾਂ ਉਹ ਵੀ) ਜਵਾਨ ਸੀ। (ਇਸ ਲਈ) ਕਾਮ ਦੀ ਰੀਤ ਵਿਚ ਦੋਵੇਂ ਪ੍ਰੀਤ ਉਪਜਾ ਰਹੇ ਸਨ। ਤਿੰਨਾਂ ਲੋਕਾਂ ਦੇ ਲੋਗ ਦੁਖਾਂ ਨੂੰ ਛਡ ਕੇ (ਉਨ੍ਹਾਂ ਦੀ) ਸੁੰਦਰਤਾ ਨੂੰ ਵੇਖ ਕੇ ਬਲਿਹਾਰੇ ਜਾਂਦੇ ਸਨ।੭।

(ਉਹ) ਕੋਕ ਸ਼ਾਸਤ੍ਰ ਦੀ ਵਿਧੀ ਅਨੁਸਾਰ ਪ੍ਰੀਤ ਕਰਦੇ ਸਨ ਅਤੇ ਅਨੇਕ ਤਰ੍ਹਾਂ ਦੇ ਚੰਗੇ ਕਾਮ ਕਲੋਲ ਕਰਦੇ ਸਨ। ਦੋਵੇਂ ਬਾਰ ਬਾਰ ਰੁਚੀ ਪੂਰਵਕ ਰਮਣ ਕਰਦੇ ਸਨ। ਉਨ੍ਹਾਂ ਦੇ ਸ਼ਰੀਰਾਂ ਦੀ ਸੁੰਦਰਤਾ ਨੂੰ ਵੇਖ ਕੇ ਬਲਿਹਾਰੇ ਜਾਈਦਾ ਸੀ। ਪਾਨ ਚਬਾ ਕੇ, ਸਿੰਗਾਰ ਕਰ ਕੇ ਅਤੇ ਅੱਖਾਂ ਮਟਕਾ ਕੇ ਮਿਲਦੇ ਅਤੇ ਹਸਦੇ ਸਨ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਦੇ ਸੂਰਮੇ ਰਣ ਵਿਚ ਜੁਟੇ ਹੋਣ ਅਤੇ ਤਣ ਕੇ ਕਮਾਨਾਂ ਤੋਂ ਤਿਖੇ ਤੀਰ ਚਲਾਉਂਦੇ ਹੋਣ।੮।

ਚੌਪਈ

ਦੋਹਾਂ ਵਿਚ ਅਜਿਹਾ ਪਿਆਰ ਪਿਆ ਕਿ (ਉਨ੍ਹਾਂ ਨੂੰ) ਲੋਕ ਲਾਜ ਵੀ ਭੁਲ ਗਈ। ਅਜਿਹਾ ਭੈੜਾ ਅਨੋਖਾ ਪਿਆਰ ਲਗਿਆ ਜਿਸ ਕਰ ਕੇ ਨੀਂਦਰ ਅਤੇ ਭੁਖ ਦੋਵੇਂ ਭਜ ਗਏ।੯।

ਏਕ ਦਿਵਸ ਤ੍ਰਿਯ ਮੀਤ ਬੁਲਾਯੋ। ਸੋਤ ਸੰਗਿ ਸਵਤਨਿਨ ਤਕਾਯੋ।
ਭੇਵ ਰਛਪਾਲਨ ਕੋ ਦੀਨੋ। ਤਿਨ ਕੋ ਕੋਪ ਆਤਮਾ ਕੀਨੋ। ੧੦।

ਰਛਪਾਲ ਕ੍ਰਧਿਤ ਅਤਿ ਭਏ। ਰਾਨੀ ਹੁਤੀ ਤਹੀ ਤੇ ਗਏ।
ਜਾਰ ਸਹਿਤ ਤਾ ਕੋ ਲਹਿ ਲੀਨੋ। ਬਿਵਤ ਹਨਨ ਦੁਹੁਅਨ ਕੋ ਕੀਨੋ। ੧੧।

ਤਬ ਰਾਨੀ ਇਹ ਭਾਤਿ ਉਚਾਰੀ। ਸੁਨੋ ਰਛਕੋ ਬਾਤ ਹਮਾਰੀ।
ਮੀਤ ਮਰੇ ਨ੍ਰਿਪ ਤ੍ਰਿਯ ਮਰਿ ਜੈ ਹੈ। ਤ੍ਰਿਯਾ ਮਰੈ ਰਾਜਾ ਕੋ ਛੈ ਹੈ। ੧੨।

ਦੋ ਕੁਕਟ ਕੁਕਟੀ ਮੰਗਵਾਈ। ਸਖਿਯਹਿ ਬੋਲ ਤਿਨੈ ਬਿਖੁ ਖ੍ਰਾਈ।
ਨਿਕਟ ਆਪਨੈ ਦੁਹੁਅਨ ਆਨੋ। ਮੂੜ ਰਛਕਨ ਚਰਿਤ ਨ ਜਾਨੋ। ੧੩।

ਪ੍ਰਥਮ ਮਾਰਿ ਕੁਕਟ ਕੋ ਦਯੋ। ਕੁਕਟੀ ਕੋ ਬਿਨੁ ਬਧ ਬਧ ਭਯੋ।
ਬਹੁਰਿ ਨਾਸ ਕੁਕਟੀ ਕੋ ਭਯੋ। ਪਲਕ ਬਿਖੈ ਕੁਕਟੋ ਮਰਿ ਗਯੋ। ੧੪।

ਰਾਨੀ ਬਾਚ

ਸਨਹੁ ਲੋਗ ਮੈ ਤੁਮੈ ਸੁਨਾਊ। ਮਿਤ੍ਰ ਮਰੇ ਮੈ ਪ੍ਰਾਨ ਗਵਾਊ।
ਮੋਹਿ ਮਰੇ ਰਾਜਾ ਮਰਿ ਜੈ ਹੈ। ਤੁਮਰੇ ਕਹੇ ਹਾਥ ਕਾ ਐ ਹੈ। ੧੫।

ਹੋ ਰਾਜਾ ਜੋ ਜਿਯਤ ਬਰਿ ਹੈ। ਤੁਮਰੀ ਸਦਾ ਪਾਲਨਾ ਕਰਿ ਹੈ।
ਜੋ ਨ੍ਰਿਪ ਤ੍ਰਿਯ ਜੁਤ ਸ੍ਵਰਗ ਸਿਧੈ ਹੈ। ਤੁਮ ਧਨ ਤੇ ਵੈ ਜਿਯਤੇ ਜੈ ਹੈ। ੧੬।

ਤਾ ਤੇ ਕ੍ਰਯੋ ਨ ਦਰਬੁ ਅਤਿ ਲੀਜੈ। ਤਿਹੂੰ ਜਿਯਨ ਕੀ ਰਛਾ ਕੀਜੈ।
ਜੜਨ ਕੁਕਟ ਕੋ ਚਰਿਤ ਨਿਹਾਰਿਯੋ। ਜਾਰ ਸਹਿਤ ਰਾਨੀਯਹਿ ਨ ਮਾਰਿਯੋ। ੧੭।

ਦੋਹਰਾ

ਇਸਕਮਤੀ ਇਹ ਛਲ ਭਏ ਕੁਕਟ ਕੁਕਟਿਯਹਿ ਘਾਇ।
ਪ੍ਰਾਨ ਉਬਾਰਿਯੋ ਪ੍ਰਿਯ ਸਹਿਤ ਨ੍ਰਿਪ ਡਰ ਜੜਨ ਦਿਖਾਇ। ੧੮।

ਚੌਪਈ

ਤਿਨ ਇਹ ਭਾਤਿ ਬਿਚਾਰ ਬਿਚਾਰੇ। ਰਾਨੀ ਮਰਤ ਮੀਤ ਕੇ ਮਾਰੇ।
ਰਾਨੀ ਮਰੈ ਰਾਜਾ ਮਰਿ ਜੈ ਹੈ। ਹਮਰੇ ਕਹਾ ਹਾਥ ਧਨੁ ਐ ਹੈ। ੧੯।

ਅਤਿ ਹੀ ਲੋਭ ਰਛਕਨ ਕਿਯੋ। ਰਾਜਾ ਸੰਗ ਭੇਦ ਨਹਿ ਦਿਯੋ।
ਸਹਿਤ ਜਾਰ ਰਾਨੀਯਹਿ ਨ ਮਾਰਿਯੋ। ਧਨ ਕੇ ਲੋਭ ਬਾਤ ਕੋ ਟਾਰਿਯੋ। ੨੦। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਛਠਵੇ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦੬। ੩੮੯੬। ਅਫਸ੍ਰੀ।

ਇਕ ਦਿਨ ਇਸਤਰੀ ਨੇ ਮਿਤਰ ਨੂੰ ਬੁਲਾਇਆ। (ਉਸ ਨਾਲ) ਸੁੱਤੀ ਹੋਈ ਨੂੰ ਸੌਂਕਣਾਂ ਨੇ ਵੇਖ ਲਿਆ। (ਉਨ੍ਹਾਂ ਨੇ ਇਹ) ਭੇਦ ਪਹਿਚਾਣਿਆ ਨੂੰ ਦਿੱਤਾ। ਉਨ੍ਹਾਂ ਦੇ ਮਨ ਵਿਚ ਬਹੁਤ ਕ੍ਰੋਧ ਪੈਦਾ ਕੀਤਾ। ੧੦।

ਪਹਿਚਾਣ ਬਹੁਤ ਕ੍ਰੋਧਿਤ ਹੋਏ ਅਤੇ ਜਿਥੇ ਰਾਣੀ ਸੀ, ਉਥੇ ਗਏ। ਉਸ ਨੂੰ ਯਾਰ ਸਹਿਤ ਪਕੜ ਲਿਆ। ਦੋਹਾਂ ਨੂੰ ਮਾਰਨ ਦੀ ਯੋਜਨਾ ਬਣਾਈ। ੧੧।

ਤਦ ਰਾਣੀ ਨੇ ਇਸ ਤਰ੍ਹਾਂ ਕਿਹਾ--ਹੇ ਪਹਿਚਾਣੋ! ਮੇਰੀ ਗੱਲ ਸੁਣੋ। ਮਿਤਰ ਦੇ ਮਰਨ ਨਾਲ ਰਾਣੀ ਵੀ ਮਰ ਜਾਵੇਗੀ ਅਤੇ ਰਾਣੀ ਦੇ ਮਰਨ ਨਾਲ ਰਾਜਾ ਵੀ ਮਰ ਜਾਏਗਾ। ੧੨।

(ਉਸ ਨੇ) ਦੋ ਕੁਕੜ ਅਤੇ ਕੁਕੜੀਆਂ ਮੰਗਵਾਈਆਂ ਅਤੇ ਸਖੀਆਂ ਨੂੰ ਕਹਿ ਕੇ ਉਨ੍ਹਾਂ ਨੂੰ ਜਹਿਰ ਖਵਾ ਦਿੱਤਾ। ਉਨ੍ਹਾਂ ਦੋਹਾਂ ਨੂੰ ਆਪਣੇ ਕੋਲ ਮੰਗਵਾ ਲਿਆ। ਪਰ ਮੂਰਖ ਪਹਿਚਾਣ ਚਰਿਤ੍ਰ ਨੂੰ ਸਮਝ ਨ ਸਕੇ। ੧੩।

ਪਹਿਲਾਂ ਕੁਕੜ ਨੂੰ ਮਾਰ ਦਿੱਤਾ। ਕੁਕੜੀ ਬਿਨਾ ਮਾਰਿਆਂ ਹੀ ਮਰ ਗਈ। ਫਿਰ ਕੁਕੜੀ ਦਾ ਨਾਸ਼ ਹੋ ਗਿਆ ਅਤੇ ਛਿਣ ਭਰ ਵਿਚ ਕੁਕੜ ਵੀ ਮਰ ਗਿਆ। ੧੪।

ਰਾਣੀ ਨੇ ਕਿਹਾ--

ਹੇ ਲੋਕੋ! ਸੁਣੋ, ਮੈਂ ਤੁਹਾਨੂੰ ਸੁਣਾਉਂਦੀ ਹਾਂ। ਮਿਤਰ ਮਰਨ ਨਾਲ ਮੈਂ ਪ੍ਰਾਣ ਤਿਆਗ ਦਿਆਂਗੀ। ਮੇਰੇ ਮਰਨ ਨਾਲ ਰਾਜਾ ਮਰ ਜਾਏਗਾ। (ਦਸੋ ਭਲਾ) ਤੁਹਾਡੇ ਹੱਥ ਕੀ ਆਏਗਾ। ੧੫।

ਜੇ ਰਾਜਾ ਜੀਉਂਦਾ ਰਹੇਗਾ ਤਾਂ ਤੁਹਾਡੀ ਸਦਾ ਪਾਲਨਾ ਕਰੇਗਾ। ਜੇ ਰਾਜਾ ਇਸਤਰੀ ਸਮੇਤ ਮਰ ਜਾਏਗਾ ਤਾਂ ਤੁਸੀਂ ਵੀ ਉਸ ਧਨ ਤੋਂ ਜੀਉਂਦੇ ਜੀ ਵਾਂਝੇ ਹੋ ਜਾਓਗੇ। ੧੬।

ਇਸ ਲਈ ਤੁਸੀਂ ਕਿਉਂ ਨ ਅਧਿਕ ਧਨ ਲਓ ਲਵੋ ਅਤੇ ਤਿੰਨਾਂ ਜੀਵਾਂ ਦੀ ਰਖਿਆ ਕਰੋ। (ਉਨ੍ਹਾਂ) ਮੂਰਖਾਂ ਨੇ ਕੁਕੜਾਂ ਦਾ ਚਰਿਤ੍ਰ ਵੇਖਿਆ ਅਤੇ ਯਾਰ ਸਹਿਤ ਰਾਣੀ ਨੂੰ ਨ ਮਾਰਿਆ। ੧੭।

ਦੌਰਾ

ਕੁਕੜ ਅਤੇ ਕੁਕੜੀ ਨੂੰ ਮਾਰ ਕੇ ਇਸ਼ਕਮਤੀ ਨੇ ਇਹ ਚਰਿਤ੍ਰ ਵੇਖਾਇਆ ਅਤੇ ਉਨ੍ਹਾਂ ਮੂਰਖਾਂ ਨੂੰ ਰਾਜੇ (ਦੇ ਮਰਨ ਦਾ) ਡਰ ਵਿਖਾ ਕੇ ਪ੍ਰਿਯ ਸਹਿਤ ਆਪਣੇ ਪ੍ਰਾਣ ਬਚਾ ਲਏ। ੧੮।

ਚੌਪਈ

ਉਨ੍ਹਾਂ (ਪਹਿਚਾਣਾਂ) ਨੇ ਇਸ ਤਰ੍ਹਾਂ ਵਿਚਾਰ ਬਣਾਇਆ ਕਿ ਮਿਤਰ ਦੇ ਮਾਰਿਆਂ ਰਾਣੀ ਮਰ ਜਾਏਗੀ। ਰਾਣੀ ਦੇ ਮਾਰਿਆਂ ਰਾਜਾ ਮਰ ਜਾਏਗਾ ਅਤੇ ਸਾਡੇ ਹੱਥ ਧਨ ਕਿਥੋਂ ਆਵੇਗਾ। ੧੯।

ਪਹਿਚਾਣਾਂ ਨੇ ਬਹੁਤ ਲੋਭ ਕੀਤਾ ਅਤੇ ਰਾਜੇ ਨੂੰ ਭੇਦ ਨਹੀਂ ਦਸਿਆ। ਮਿਤਰ ਸਹਿਤ ਰਾਣੀ ਨੂੰ ਨਹੀਂ ਮਾਰਿਆ ਅਤੇ ਧਨ ਦੇ ਲੋਭ ਕਰ ਕੇ ਗੱਲ ਨੂੰ ਟਾਲ ਦਿੱਤਾ। ੨੦।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੬ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੬। ੩੮੯੬। ਚਲਦਾ।

ਦੋਹਰਾ

ਰਾਜਾ ਕੋਚ ਬਿਹਾਰ ਕੋ ਬੀਰ ਦਤ ਤਿਹ ਨਾਮ।
ਅਮਿਤ ਦਰਬੁ ਤਾ ਕੇ ਰਹੈ ਬਸਤੁ ਇੰਦ੍ਰ ਪੁਰ ਗ੍ਰਾਮ। ੧।

ਚੌਪਈ

ਮੁਸਕਮਤੀ ਤਾ ਕੀ ਬਰ ਨਾਰੀ। ਜਨੁ ਰਤਿ ਪਤਿ ਕੇ ਭਈ ਕੁਮਾਰੀ।
ਕਾਮ ਕਲਾ ਦੁਹਿਤਾ ਤਿਹ ਸੋਹੈ। ਦੇਵ ਅਦੇਵਨ ਕੇ ਮਨ ਮੋਹੈ। ੨।

ਜੋ ਪੁਰ ਚਹੈ ਤਿਸੀ ਕੋ ਮਾਰੈ। ਅਕਬਰ ਕੀ ਕਛੁ ਕਾਨਿ ਨ ਧਾਰੈ।
ਦੇਸ ਤਲਟੀ ਬਸਨ ਨਹਿ ਦੇਵਹਿ। ਲੂਟਿ ਕੂਟਿ ਸੋਦਾਗੂਨ ਲੇਵਹਿ। ੩।

ਅਕਬਰ ਸਾਹਿ ਕੋਪ ਅਤਿ ਆਯੋ। ਤਿਨ ਪੈ ਬੈਰਿਨ ਓਘ ਪਠਾਯੋ।
ਜੋਰਿ ਸੈਨਿ ਸੂਰਾ ਸਭ ਧਾਏ। ਪਹਿਰਿ ਕੋਚ ਦੁੰਦਭੀ ਬਜਾਏ। ੪।

ਦੋਹਰਾ

ਜਬ ਹੀ ਕੋਚ ਬਿਹਾਰ ਕੇ ਨਿਕਟ ਪਹੁੰਚੇ ਆਇ।
ਲਿਖਿ ਪਤਿਯਾ ਐਸੇ ਪਠੀ ਰਣ ਦੁੰਦਭੀ ਬਜਾਇ। ੫।
ਕੈ ਹਮ ਕੋ ਮਿਲੁ ਆਇ ਕੈ ਪਤੀਆ ਲਿਖੀ ਸੁਧਾਰਿ।
ਕੈ ਪਗੁ ਪੁਰ ਕੈ ਅਨਤ ਟਰੁ ਕੈ ਲਰੁ ਸਸਤ੍ਰੁ ਸੰਭਾਰਿ। ੬।

ਚੌਪਈ

ਜਬ ਨ੍ਰਿਪ ਕੇ ਸ੍ਰਵਨਨ ਸੋ ਪਰਿਯੋ। ਭਾਜਿ ਚਲਤ ਭਯੋ ਧੀਰ ਨ ਧਰਿਯੋ।
ਮੁਸਕਮਤੀ ਜਬ ਹੀ ਸੁਨਿ ਪਾਈ। ਬਾਧਿ ਨ੍ਰਿਪਹਿ ਦੁੰਦਭੀ ਬਜਾਈ। ੭।
ਭਾਤਿ ਭਾਤਿ ਤੇ ਸੈਨਿ ਸੰਭਾਰੀ। ਮਾਰੇ ਸੂਰਬੀਰ ਹੰਕਾਰੀ।
ਰਾਜਾ ਕਿਤੇ ਬਾਧਿ ਕਰਿ ਲੀਨੇ। ਜਾਇ ਭਵਾਨੀ ਕੇ ਬਲਿ ਦੀਨੇ। ੮।

ਦੋਹਰਾ

ਦਲਦਲ ਏਕ ਤਕਾਇ ਕੈ ਦਯੋ ਦਮਾਮੇ ਜਾਇ।
ਸੁਨਤ ਨਾਦ ਸੂਰਾ ਸਭੈ ਤਹੀ ਪਰੇ ਅਰਰਾਇ। ੯।

ਚੌਪਈ

ਜੋ ਧਾਏ ਫਸਿ ਫਸਿ ਤੇ ਗਏ। ਗਹਿ ਗਹਿ ਤਰੁਨਿ ਤੁਰਤ ਤੇ ਲਏ।
ਸਕਲ ਕਾਲਿਕਾ ਕੀ ਬਲਿ ਦੀਨੇ। ਬਾਜ ਤਾਜ ਸਭਹਿਨ ਕੇ ਛੀਨੇ। ੧੦।

ਅਤਿਲ

ਏਕ ਭ੍ਰਿਤ ਤਿਹ ਭੀਤਰ ਪਠਿਯੋ ਬਨਾਇ ਕੈ।
ਤਾ ਸੋ ਚਿਤ ਕੀ ਬਾਤ ਕਹੀ ਸਮੁਝਾਇ ਕੈ।
ਮਹਾ ਗਹਿਰ ਬਨ ਭੀਤਰ ਤਿਨ ਤੁਮ ਲੁਯਾਇਯੋ।
ਹੋ ਧਸੇ ਨਿਰਖਿ ਪਰਬਤ ਮੋ ਮੋਹਿ ਜਤਾਇਯੋ। ੧੧।

ਦੋਹਰਾ

ਕੋਚ (ਕੁਚ) ਬਿਹਾਰ ਦੇ ਰਾਜੇ ਦਾ ਨਾਂ ਬੀਰ ਦੱਤ ਸੀ। ਉਸ ਪਾਸ ਬਹੁਤ ਧਨ ਸੀ ਅਤੇ ਇੰਦ੍ਰ ਪੁਰ ਨਗਰ ਵਿਚ ਰਹਿੰਦਾ ਸੀ।੧।

ਚੌਪਈ

ਉਸ ਦੀ ਮੁਸ਼ਕਮਤੀ ਨਾਂ ਦੀ ਸੁੰਦਰ ਇਸਤਰੀ ਸੀ। ਮਾਨੋ ਰਤੀ ਦੇ ਪਤੀ (ਕਾਮ ਦੇਵ) ਦੀ ਪੁੱਤਰੀ ਹੋਵੇ। ਉਸ ਦੀ ਕਾਮ ਕਲਾ ਨਾਂ ਦੀ ਪੁੱਤਰੀ ਸੀ ਜੋ ਦੇਵਤਿਆਂ ਅਤੇ ਦੈਤਾਂ ਦਾ ਮਨ ਮੋਹਦੀ ਸੀ।੨।

ਉਹ ਨਗਰ ਵਿਚ ਜਿਸ ਨੂੰ ਚਾਹੁੰਦੀ ਸੀ, ਉਸ ਨੂੰ ਮਾਰ ਦਿੰਦੀ ਸੀ। ਅਕਬਰ ਤਕ ਦੀ ਵੀ ਕੁਝ ਪਰਵਾਹ ਨਹੀਂ ਕਰਦੀ ਸੀ। ਤਲਹਟੀ ਖੇਤਰ ਵਿਚ ਕਿਸੇ ਨੂੰ ਵਸਣ ਨਹੀਂ ਦਿੰਦੀ ਸੀ ਅਤੇ ਸੋਦਾਗਰਾਂ ਨੂੰ ਲੁਟ ਪੁਟ ਲਾਉਂਦੀ ਸੀ।੩।

ਅਕਬਰ ਬਾਦਸ਼ਾਹ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਉਤੇ ਵੈਰੀ-ਦਲ ਚੜ੍ਹਾ ਦਿੱਤਾ। ਸੈਨਾ ਜੋੜ ਕੇ ਸਾਰੇ ਸੂਰਮੇ ਧਾ ਕੇ ਪਏ ਅਤੇ ਕਵਚ ਪਾ ਕੇ ਨਗਰੇ ਵਜਾ ਦਿੱਤੇ।੪।

ਦੋਹਰਾ

ਜਦੋਂ ਉਹ ਕੋਚ ਬਿਹਾਰ ਦੇ ਨੇੜੇ ਆ ਪਹੁੰਚੇ (ਤਦੋਂ) ਉਨ੍ਹਾਂ ਨੇ ਰਣ ਦਾ ਨਗਾਰਾ ਵਜਾ ਕੇ (ਰਾਜੇ ਨੂੰ) ਇਸ ਤਰ੍ਹਾਂ ਦੀ ਚਿੱਠੀ ਭੇਜੀ।੫। ਚਿੱਠੀ ਵਿਚ ਚੰਗੀ ਤਰ੍ਹਾਂ ਲਿਖਿਆ ਕਿ ਜਾਂ ਤਾਂ ਆ ਕੇ ਪੈਰੀ ਪੈ ਜਾਂ ਕਿਤੇ ਹੋਰ ਚਲਾ ਜਾ ਜਾਂ (ਫਿਰ) ਸ਼ਸਤ੍ਰ ਸੰਭਾਲ ਲੈ।੬।

ਚੌਪਈ

ਜਦ ਰਾਜੇ ਦੇ ਕੰਨ ਵਿਚ ਇਹ ਗੱਲ ਪਈ ਤਾਂ ਉਹ ਭਜ ਚਲਿਆ, ਧੀਰਜ ਧਾਰਨ ਨ ਕੀਤਾ। ਜਦੋਂ ਮੁਸ਼ਕਮਤੀ ਨੇ ਇਹ ਗੱਲ ਸੁਣੀ ਤਾਂ ਰਾਜੇ ਨੂੰ ਬੰਨ੍ਹ ਕੇ ਨਗਰਾ ਵਜਾ ਦਿੱਤਾ।੭।

ਕਈ ਤਰ੍ਹਾਂ ਨਾਲ (ਉਸ ਨੇ) ਸੈਨਾ ਨੂੰ ਤਿਆਰ ਕੀਤਾ ਅਤੇ ਹੰਕਾਰੀ ਸੂਰਮਿਆਂ ਨੂੰ ਮਾਰ ਦਿੱਤਾ। (ਉਸ ਨੇ) ਕਿਤਨੇ ਰਾਜੇ ਬੰਨ੍ਹ ਲਏ ਅਤੇ ਜਾ ਕੇ ਭਵਾਨੀ ਦੀ ਬਲੀ ਚੜ੍ਹਾ ਦਿੱਤੇ।੮।

ਦੋਹਰਾ

ਇਕ ਦਲਦਲ ਖੇਤਰ ਵੇਖ ਕੇ (ਉਥੇ) ਜਾ ਕੇ ਧੌਂਸਾ ਵਜਾ ਦਿੱਤਾ। ਧੌਂਸੇ ਦਾ ਨਾਦ ਸੁਣ ਕੇ (ਵੈਰੀ ਦਲ ਦੇ) ਸਾਰੇ ਸੂਰਮੇ ਅਰੜਾ ਕੇ ਪੈ ਗਏ।੯।

ਚੌਪਈ

ਜਿਹੜੇ ਵੀ (ਉਧਰ) ਨੂੰ ਵਧੇ, ਦਲਦਲ ਵਿਚ ਫਸ ਗਏ। ਉਨ੍ਹਾਂ ਨੂੰ ਇਸਤਰੀ ਨੇ ਤੁਰਤ ਪਕੜ ਲਿਆ। ਸਾਰਿਆਂ ਨੂੰ ਕਾਲਿਕਾ ਦੀ ਬਲੀ ਚੜ੍ਹਾ ਦਿੱਤਾ। ਸਾਰਿਆਂ ਦੇ ਤਾਜ ਅਤੇ ਘੋੜੇ ਖੋਹ ਲਏ।੧੦।

ਅੰਤਿਮ

(ਉਸ ਨੇ) ਇਕ ਨੌਕਰ ਨੂੰ ਉਸ (ਵੈਰੀ ਧੜੇ) ਵਿਚ ਸਮਝਾ ਕੇ ਭੇਜ ਦਿੱਤਾ। ਉਸ ਨੂੰ ਚਿਤ ਦੀ ਗੱਲ ਸਮਝਾ ਕੇ ਦਸ ਦਿੱਤੀ ਕਿ ਤੂੰ ਉਨ੍ਹਾਂ ਨੂੰ ਸੰਘਣੇ ਬਨ ਵਿਚ ਲੈ ਆ। ਮੇਰੇ ਵਲੋਂ ਜਤਾ ਦੇਈਂ (ਕਿ ਤੁਹਾਨੂੰ) ਵੇਖ ਕੇ (ਡਰ ਦੇ ਮਾਰੇ) ਪਰਬਤ ਵਿਚ ਧਸ ਗਈ ਹੈ।੧੧।

ਸੁਨਤ ਮਨੁਖ ਇਹ ਬਾਤ ਤਹਾ ਤੇ ਤਹ ਗਯੋ।
 ਤੁਮੈ ਬਤਾਵਤ ਰਾਹ ਭਾਖਿ ਲਯਾਵਤ ਭਯੋ।
 ਸਕਲ ਸੂਰ ਚਿਤ ਮਾਝ ਅਧਿਕ ਹਰਖਤ ਭਏ।
 ਹੋ ਭੇਦ ਅਭੇਦ ਨ ਲਹਿਯੋ ਸਕਲ ਬਨ ਮੈ ਗਏ। ੧੨।

ਧਸਿਯੋ ਕਟਕ ਬਨ ਮਾਝ ਦੂਤ ਲਖਿ ਪਾਇ ਕੈ।
 ਭੇਦ ਦਯੋ ਰਾਨੀ ਕਹ ਤਬ ਤਿਨ ਆਇ ਕੈ।
 ਬੰਦ ਦ੍ਵਾਰ ਪਰਬਤ ਕੇ ਕਰਿ ਦੋਊ ਲਏ।
 ਹੋ ਕਾਟਿ ਕਾਟਿ ਕੈ ਨਾਕ ਜਾਨ ਗ੍ਰਿਹ ਕੋ ਦਏ। ੧੩।

ਬਿਮਨ ਭਏ ਬਹੁ ਬੀਰ ਭਾਜਿ ਰਨ ਤੇ ਚਲੇ।
 ਸੈਯਦ ਮੁਗਲ ਪਠਾਨ ਸੇਖ ਸੂਰਾ ਭਲੇ।
 ਡਾਰਿ ਡਾਰਿ ਹਥਿਯਾਰ ਭੇਖ ਤ੍ਰਿਯ ਧਾਰ ਹੀ।
 ਹੋ ਲੀਜੈ ਪ੍ਰਾਨ ਉਬਾਰਿ ਇਹ ਭਾਤਿ ਉਚਾਰ ਹੀ। ੧੪।

ਭਜੇ ਬੀਰ ਤਹ ਤੇ ਇਕ ਠਾ ਉਤਰਤ ਭਏ।
 ਮੁਸਕਮਤੀ ਰਾਨਿਯਹਿ ਨਿਰਖਿ ਸਭ ਹੀ ਲਏ।
 ਕਾਟਿ ਨਦੀ ਤਿਹ ਉਪਰ ਦਈ ਚਲਾਇ ਕੈ।
 ਹੋ ਬਾਜ ਤਾਜ ਰਾਜਨ ਜੁਤ ਦਏ ਬਹਾਇ ਕੈ। ੧੫।

ਮਾਰਿ ਫੌਜ ਇਕ ਦੀਨੋ ਦੂਤ ਪਠਾਇ ਕੈ।
 ਜੈਨ ਖਾਨ ਜੂ ਬਰੇ ਸੁਤਾ ਕੋ ਆਇ ਕੈ।
 ਹਮ ਹਜਰਤਿ ਕੇ ਸੰਗ ਨ ਰਨ ਕੀਨੋ ਬਨੈ।
 ਹੋ ਸਭ ਮੰਤ੍ਰਿਨ ਅਰ ਮੋਰ ਰੁਚਿਤ ਯੋ ਹੀ ਮਨੈ। ੧੬।

ਜੈਨ ਖਾਨ ਮੂਰਖ ਸੁਨਿ ਏ ਬਚ ਫੂਲਿ ਗਯੋ।
 ਸੂਰਬੀਰ ਲੈ ਸੰਗ ਭਲੇ ਤਿਤ ਜਾਤ ਭਯੋ।
 ਤਾ ਕੀ ਦੁਹਿਤਾ ਬ੍ਰਾਹਮਿ ਅਬੈ ਘਰ ਆਇ ਹੋ।
 ਹੋ ਇਨੈ ਬਾਂਹ ਅਪਨੀ ਹਜਰਤਹਿ ਮਿਲਾਇ ਹੋ। ੧੭।

ਚੌਪਈ

ਤਬ ਰਾਨੀ ਦਾਰੂ ਬਹੁ ਲਿਯੋ। ਤਰੈ ਬਿਛਾਇ ਭੂਮਿ ਕੇ ਦਿਯੋ।
 ਉਪਰ ਤਨਿਕ ਬਾਰੂਅਹਿ ਡਾਰਿਯੋ। ਸੋ ਜਰਿ ਜਾਤ ਨ ਨੈਕੁ ਨਿਹਾਰਿਯੋ। ੧੮।

ਏਕ ਲੋਡਿਯਾ ਬੋਲਿ ਪਠਾਈ। ਖਾਰਨ ਪਰ ਕਹਿ ਸੁਤਾ ਬਿਠਾਈ।
 ਪਨ੍ਯੋ ਮਨੁਖ ਖਾਨ ਅਬ ਆਵੈ। ਯਾਹਿ ਬ੍ਰਾਹਮਿ ਧਾਮ ਲੈ ਜਾਵੈ। ੧੯।

ਸੈਨ ਸਹਿਤ ਮੂਰਖ ਤਹ ਗਯੋ। ਭੇਦ ਅਭੇਦ ਨ ਪਾਵਤ ਭਯੋ।
 ਜਬ ਰਾਨੀ ਜਾਨ੍ਯੋ ਜੜ ਆਯੋ। ਦਾਰੂਅਹਿ ਤੁਰਤ ਪਲੀਤਾ ਦ੍ਰਯਾਯੋ। ੨੦।

ਇਹ ਗੱਲ ਸੁਣ ਕੇ ਉਹ ਬੰਦਾ ਉਥੋਂ ਉਥੇ ਗਿਆ ਅਤੇ ਕਹਿਣ ਲਗਾ (ਕਿ ਮੈਂ) ਤੁਹਾਨੂੰ ਰਾਹ ਦਸਦਾ ਹਾਂ, (ਇਹ) ਕਹਿ ਕੇ (ਉਨ੍ਹਾਂ ਨੂੰ) ਲੈ ਆਇਆ। ਸਾਰੇ ਸੂਰਮੇ ਚਿਤ ਵਿਚ ਬਹੁਤ ਪ੍ਰਸੰਨ ਹੋ ਗਏ। (ਕਿਸੇ ਨੇ) ਭੇਦ ਅਭੇਦ ਨ ਸਮਝਿਆ ਅਤੇ ਸਾਰੇ ਬਨ ਵਿਚ ਚਲੇ ਗਏ। ੧੨।

ਜਦੋਂ ਦੂਤ ਨੇ ਵੇਖ ਲਿਆ ਕਿ ਸੈਨਾ-ਦਲ ਬਨ ਵਿਚ ਧਸ ਗਿਆ ਹੈ ਤਦ ਉਸ ਨੇ ਰਾਣੀ ਨੂੰ ਆ ਕੇ ਸਾਰਾ ਭੇਦ ਦਸ ਦਿੱਤਾ। ਉਸ ਨੇ ਪਰਬਤ ਦੇ ਦੋਵੇਂ ਮਾਰਗ ਬੰਦ ਕਰ ਦਿੱਤੇ ਅਤੇ (ਉਨ੍ਹਾਂ ਦੇ) ਨਕ ਕਟ ਕਟ ਕੇ ਘਰਾਂ ਨੂੰ ਜਾਣ ਦਿੱਤਾ। ੧੩।

ਬਹੁਤ ਸਾਰੇ ਸੂਰਮੇ ਦੁਖੀ ਹੋ ਕੇ (ਭਾਵੇਂ ਉਦਾਸ ਹੋ ਕੇ) ਰਣ-ਭੂਮੀ ਵਿਚੋਂ ਭਜ ਚਲੇ। ਇਨ੍ਹਾਂ ਵਿਚ ਸੈਯਦ, ਮੁਗਲ, ਪਠਾਣ, ਸ਼ੇਖ (ਜਾਤੀਆਂ ਦੇ) ਚੰਗੇ ਸੂਰਮੇ ਸਨ। ਉਹ ਇਸਤਰੀਆਂ ਦਾ ਭੇਸ ਧਾਰ ਕੇ ਹਥਿਆਰ ਸੁਟੀ ਜਾਂਦੇ ਸਨ ਅਤੇ ਇਸ ਤਰ੍ਹਾਂ ਕਹਿੰਦੇ ਸਨ, (ਕਿ ਸਾਡੇ) ਪ੍ਰਾਣ ਬਚਾ ਲਵੋ। ੧੪।

ਬੀਰਾਂ ਨੇ ਉਥੋਂ ਭਜ ਕੇ ਇਕ ਥਾਂ ਉਤੇ ਠਿਕਾਣਾ ਕੀਤਾ। ਮੁਸ਼ਕਮਤੀ ਰਾਣੀ ਨੇ ਉਨ੍ਹਾਂ ਸਾਰਿਆਂ ਨੂੰ ਵੇਖ ਲਿਆ। (ਉਸ ਨੇ) ਨਦੀ ਕਟ ਕੇ ਉਨ੍ਹਾਂ ਵਲ ਚਲਾ ਦਿੱਤੀ। ਤਾਜਾਂ ਅਤੇ ਘੋੜਿਆਂ ਸਹਿਤ ਰਾਜਿਆਂ ਨੂੰ ਰੋੜ੍ਹ ਦਿੱਤਾ। ੧੫।

ਫੌਜ ਨੂੰ ਮਾਰ ਕੇ ਇਕ ਦੂਤ ਭੇਜ ਦਿੱਤਾ ਕਿ ਜੈਨ ਖਾਨ ਜੀ! ਆ ਕੇ ਪੁੱਤਰੀ ਨੂੰ ਵਿਆਹ ਲਵੋ। ਸਾਡਾ ਬਾਦਸ਼ਾਹ ਨਾਲ ਯੁੱਧ ਕਰਨਾ ਨਹੀਂ ਬਣਦਾ। ਇਹੀ ਗੱਲ ਮੇਰੇ ਅਤੇ ਮੰਤ੍ਰੀਆਂ ਦੇ ਮਨ ਨੂੰ ਚੰਗੀ ਲਗਦੀ ਹੈ। ੧੬।

ਜੈਨ ਖਾਨ ਮੂਰਖ ਇਹ ਗੱਲ ਸੁਣ ਕੇ ਫੁਲ ਗਿਆ। ਚੰਗੇ ਸੂਰਮੇ ਨਾਲ ਲੈ ਕੇ ਉਧਰ ਨੂੰ ਚਲ ਪਿਆ। (ਮਨ ਵਿਚ ਸੋਚ ਰਿਹਾ ਸੀ--) ਉਸ (ਰਾਜੇ) ਦੀ ਪੁੱਤਰੀ ਵਿਆਹ ਕੇ ਹੁਣੇ ਘਰ ਆਉਂਦਾ ਹਾਂ ਅਤੇ ਇਨ੍ਹਾਂ ਦੀ ਬਾਂਹ ਆਪਣੇ ਬਾਦਸ਼ਾਹ ਨਾਲ ਮਿਲਾਉਂਦਾ ਹਾਂ। ੧੭।

ਚੌਪਈ

ਤਦ ਰਾਣੀ ਨੇ ਬਹੁਤ ਸਾਰਾ ਬਾਰੂਦ ('ਦਾਰੂ') ਲੈ ਲਿਆ ਅਤੇ (ਉਸ ਨੂੰ) ਹੇਠਾਂ ਧਰਤੀ ਉਤੇ ਵਿਛਾ ਦਿੱਤਾ। ਉਸ ਉਪਰ ਕੁਝ ਰੇਤ ਖਿਲਾਰ ਦਿੱਤੀ। (ਇਸ ਲਈ ਕਿ ਉਹ) ਸੜ ਤਾਂ ਜਾਵੇ, ਪਰ ਵੇਖਿਆ ਨ ਜਾ ਸਕੇ। ੧੮।

(ਉਸ ਰਾਣੀ) ਨੇ ਇਕ ਦਾਸੀ ਨੂੰ ਬੁਲਾ ਲਿਆ ਅਤੇ ਧੀ ਕਹਿ ਕੇ (ਉਸ ਨੂੰ) ਖਾਰਿਆਂ ਉਤੇ ਬਿਠਾ ਦਿੱਤਾ ਹੈ। (ਉਸ ਨੇ) ਇਕ ਬੰਦਾ (ਖਾਨ ਵਲ) ਭੇਜਿਆ ਕਿ ਖਾਨ ਹੁਣ ਆਵੇ ਅਤੇ ਇਸ ਨੂੰ ਵਿਆਹ ਕੇ ਘਰ ਲੈ ਜਾਵੇ। ੧੯।

ਮੂਰਖ (ਖਾਨ) ਸੈਨਾ ਸਹਿਤ ਉਥੇ ਗਿਆ। ਭੇਦ ਅਭੇਦ ਨੂੰ ਨ ਸਮਝ ਸਕਿਆ। ਜਦ ਰਾਣੀ ਨੇ ਜਾਣਿਆ ਕਿ ਮੂਰਖ ਆ ਗਿਆ ਹੈ, ਤਾਂ (ਰਾਣੀ ਨੇ) ਬਾਰੂਦ ਨੂੰ ਤੁਰਤ ਪਲੀਤਾ ਲਗਾ ਦਿੱਤਾ। ੨੦।

ਦੋਹਰਾ

ਲਗੇ ਪਲੀਤਾ ਸੂਰ ਸਭ ਭ੍ਰਮੇ ਗਗਨ ਕੇ ਮਾਹਿ।
ਉਡਿ ਉਡਿ ਪਰੈ ਸਮੁੰਦ੍ਰ ਮੈ ਬਚਯੋ ਏਕਊ ਨਾਹਿ। ੨੧।
ਇਹ ਚਰਿਤ੍ਰ ਇਨ ਚੰਚਲਾ ਲੀਨੇ ਦੇਸ ਬਚਾਇ।
ਜੈਨ ਖਾਨ ਸੂਰਨ ਸਹਿਤ ਇਹ ਬਿਧਿ ਦਯੋ ਉਡਾਇ। ੨੨। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਸਾਤ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੨੦੭। ੩੯੧੮। ਅਫਸ੍ਰੀ।

ਦੋਹਰਾ

ਏਕ ਰਾਵ ਕੀ ਪੁਤ੍ਰਿਕਾ ਅਟਪਲ ਦੇਵੀ ਨਾਮ।
ਬ੍ਰਹਮਾਹੀ ਏਕ ਨਰੇਸ਼ ਕੋ ਜਾ ਤੇ ਪੂਤ ਨ ਧਾਮ। ੧।

ਚੌਪਈ

ਰਾਜਾ ਜਤਨ ਕਰਤ ਬਹੁ ਭਯੋ। ਪੂਤ ਨ ਧਾਮ ਬਿਧਾਤੈ ਦਯੋ।
ਤਰੁਨ ਅਵਸਥਾਹਿ ਸਕਲ ਬਿਤਾਯੋ। ਬਿਰਧਾਪਨੇ ਅੰਤ ਗਤਿ ਆਯੋ। ੨।

ਤਬ ਤਰੁਨੀ ਰਾਨੀ ਸੋ ਭਈ। ਜਬ ਜ੍ਵਾਨੀ ਰਾਜਾ ਕੀ ਗਈ।
ਤਾ ਸੋ ਭੋਗ ਰਾਵ ਨਹਿ ਕਰਈ। ਯਾ ਤੇ ਅਤਿ ਅਬਲਾ ਜਿਯ ਜਰਈ। ੩।

ਦੋਹਰਾ

ਏਕ ਪੁਰਖ ਸੋ ਦੋਸਤੀ ਰਾਨੀ ਕਰੀ ਬਨਾਇ।
ਕਾਮ ਭੋਗ ਤਾ ਸੋ ਕਰੈ ਨਿਤਿ ਪ੍ਰਤਿ ਧਾਮ ਬੁਲਾਇ। ੪।

ਚੌਪਈ

ਤਾ ਕੋ ਧਰਮ ਭ੍ਰਾਤ ਠਹਰਾਯੋ। ਸਭ ਜਗ ਮਹਿ ਇਹ ਭਾਤਿ ਉਡਾਯੋ।
ਭਾਇ ਭਾਇ ਕਹਿ ਰੋਜ ਬੁਲਾਵੈ। ਕਾਮ ਕੇਲ ਰੁਚਿ ਮਾਨ ਕਮਾਵੈ। ੫।

ਜੋ ਯਾ ਤੇ ਮੇ ਕੋ ਸੁਤ ਹੋਈ। ਨ੍ਰਿਪ ਕੋ ਪੂਤ ਲਖੈ ਸਭ ਕੋਈ।
ਦੇਸ ਬਸੈ ਸਭ ਲੋਗ ਰਹੈ ਸੁਖ। ਹਮਰੋ ਮਿਟੈ ਚਿਤ ਕੋ ਸਭ ਦੁਖ। ੬।

ਅਤਿਲ

ਭਾਤਿ ਭਾਤਿ ਕੇ ਭੋਗ ਕਰਤ ਤਾ ਸੋ ਭਈ।
ਨ੍ਰਿਪ ਕੀ ਬਾਤ ਬਿਸਾਰਿ ਸਭੈ ਚਿਤ ਤੇ ਦਈ।
ਲਪਟਿ ਲਪਟਿ ਗਈ ਨੈਨਨ ਨੈਨ ਮਿਲਾਇ ਕੈ।
ਹੋ ਫਸਤ ਹਿਰਨ ਜ੍ਯੋ ਹਿਰਿਨ ਬਿਲੋਕਿ ਬਨਾਇ ਕੈ। ੭।

ਦੋਹਰਾ

ਪਲੀਤੇ ਨੂੰ (ਅੱਗ ਲਗਣ ਨਾਲ) ਸਾਰੇ ਸੂਰਮੇ ਆਕਾਸ਼ ਵਿਚ ਘੁੰਮਣ ਲਗੇ (ਅਰਥਾਤ-
ਆਕਾਸ਼ ਵਲ ਉਡੇ ਗਏ) ਅਤੇ ਉਡ ਉਡ ਕੇ ਸਮੁੰਦਰ ਵਿਚ ਜਾ ਡਿਗੇ। (ਉਨ੍ਹਾਂ ਵਿਚੋਂ) ਇਕ
ਵੀ ਨ ਬਚਿਆ।੨੧। ਇਸ ਚਰਿਤ੍ਰ ਨਾਲ ਇਸਤਰੀ ਨੇ ਆਪਣਾ ਦੇਸ਼ ਬਚਾ ਲਿਆ ਜੈਨ ਖਾਨ
ਨੂੰ ਸੂਰਮਿਆਂ ਸਮੇਤ ਇਸ ਢੰਗ ਨਾਲ ਉਡਾ ਦਿੱਤਾ।੨੨।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੭ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੭। ੩੯੧੮। ਚਲਦਾ।

ਦੋਹਰਾ

ਇਕ ਰਾਜੇ ਦੀ ਪੁੱਤਰੀ ਦਾ ਨਾਂ ਅਟਪਲ ਦੇਵੀ ਸੀ। ਉਹ ਇਕ ਰਾਜੇ ਨੂੰ ਵਿਆਹੀ
ਹੋਈ ਸੀ ਪਰ ਉਸ ਦੇ ਘਰ ਕੋਈ ਪੁੱਤਰ ਨਹੀਂ ਸੀ।੧।

ਚੌਪਈ

ਰਾਜੇ ਨੇ ਅਨੇਕ ਤਰ੍ਹਾਂ ਦੇ ਯਤਨ ਕੀਤੇ ਪਰ ਪਰਮਾਤਮਾ ਨੇ ਉਸ ਨੂੰ ਪੁੱਤਰ ਦੀ ਦਾਤ ਨ
ਦਿੱਤੀ। (ਉਸ ਦੀ) ਸਾਰੀ ਜਵਾਨ ਅਵਸਥਾ ਖਤਮ ਹੋ ਗਈ ਅਤੇ ਅੰਤ ਨੂੰ ਬੁਢਾਪਾ ਆ
ਗਿਆ।੨।

ਜਦ ਰਾਜੇ ਦੀ ਜਵਾਨੀ ਬੀਤ ਗਈ ਤਦ ਰਾਣੀ ਜਵਾਨ ਹੋ ਗਈ। ਉਸ ਨਾਲ ਰਾਜਾ
ਭੋਗ ਨਹੀਂ ਕਰਦਾ ਸੀ ਜਿਸ ਕਰ ਕੇ ਇਸਤਰੀ ਮਨ ਵਿਚ ਬਹੁਤ ਸੜਦੀ ਸੀ (ਅਰਥਾਤ[]
ਦੁਖੀ ਹੁੰਦੀ ਸੀ)।੩।

ਦੋਹਰਾ

ਰਾਣੀ ਨੇ ਇਕ ਮਰਦ ਨਾਲ ਦੋਸਤੀ ਕਾਇਮ ਕਰ ਲਈ। ਰੋਜ਼ ਘਰ ਬੁਲਾ ਕੇ ਉਸ
ਨਾਲ ਕਾਮ ਭੋਗ ਕਰਦੀ।੪।

ਚੌਪਈ

ਉਸ ਨੂੰ ਧਰਮ ਦਾ ਭਰਾ ਮਿਥ ਕੇ ਸਾਰੇ ਸੰਸਾਰ ਵਿਚ ਇਸ ਗੱਲ ਨੂੰ ਧੁੰਮਾ ਦਿੱਤਾ। ਉਸ
ਨੂੰ ਭਰਾ ਭਰਾ ਕਰ ਕੇ ਨਿੱਤ ਬੁਲਾਉਂਦੀ ਸੀ ਅਤੇ (ਉਸ ਨਾਲ) ਰੁਚੀ ਪੂਰਵਕ ਕਾਮ-ਕ੍ਰੀਡਾ
ਕਰਦੀ ਸੀ।੫।

(ਰਾਣੀ ਸੋਚਦੀ ਕਿ) ਇਸ ਤੋਂ ਜੇ ਮੈਨੂੰ ਪੁੱਤਰ ਪੈਦਾ ਹੋਵੇਗਾ, ਉਸ ਨੂੰ ਸਭ ਕੋਈ ਰਾਜੇ
ਦਾ ਪੁੱਤਰ ਸਮਝੇਗਾ। (ਇਸ ਨਾਲ) ਦੇਸ਼ ਵਸਦਾ ਰਹੇਗਾ, ਲੋਕੀਂ ਸੁਖ ਪੂਰਵਕ ਰਹਿਣਗੇ
ਅਤੇ ਮੇਰੇ ਚਿਤ ਦਾ ਸਾਰਾ ਦੁਖ ਦੂਰ ਹੋ ਜਾਏਗਾ।੬।

ਅੰਤਿਮ

ਉਸ ਨਾਲ ਅਨੇਕ ਤਰ੍ਹਾਂ ਦੇ ਭੋਗ ਕਰਨ ਲਗੀ। ਰਾਜੇ ਦੀ ਸਾਰੀ ਗੱਲ (ਉਸ ਨੇ) ਮਨ
ਤੋਂ ਭੁਲਾ ਦਿੱਤੀ। ਉਹ ਅੱਖਾਂ ਨਾਲ ਅੱਖਾਂ ਮਿਲਾ ਇਸ ਤਰ੍ਹਾਂ ਲਿਪਟਦੀ ਸੀ ਜਿਵੇਂ ਹਿਰਨ
ਹਿਰਨੀ ਨੂੰ ਵੇਖ ਕੇ ਫਸ ਜਾਂਦਾ ਹੈ।੭।

ਇਤਕ ਦਿਨਨ ਰਾਜਾ ਜੂ ਦਿਵ ਕੇ ਲੋਕ ਗੇ।
 ਨਸਟ ਰਾਜ ਲਖਿ ਲੋਗ ਅਤਿ ਆਕੁਲ ਹੋਤ ਭੈ।
 ਤਬ ਰਾਨੀ ਮਿਤਵਾ ਕੋ ਲਯੋ ਬੁਲਾਇ ਕੈ।
 ਹੋ ਦਯੋ ਰਾਜ ਕੇ ਸਾਜੁ ਜੁ ਛਤ੍ਰ ਫਿਰਾਇ ਕੈ। ੮।

ਚੌਪਈ

ਪੂਤ ਨ ਧਾਮ ਹਮਾਰੇ ਭਏ। ਰਾਜਾ ਦੇਵ ਲੋਕ ਕੋ ਗਏ।
 ਰਾਜ ਇਹ ਭ੍ਰਾਤ ਹਮਾਰੇ ਕਰੇ। ਯਾ ਕੈ ਸੀਸ ਛਤ੍ਰ ਸੁਭ ਢਰੇ। ੯।
 ਮੇਰੇ ਭ੍ਰਾਤ ਰਾਜ ਇਹ ਕਰੇ। ਅਤ੍ਰ ਪਤ੍ਰ ਯਾ ਕੇ ਸਿਰ ਢਰੇ।
 ਸੂਰਬੀਰ ਆਗ੍ਯਾ ਸਭ ਕੈ ਹੈ। ਜਹਾ ਪਠੈਯੈ ਤਹ ਤੇ ਜੈ ਹੈ। ੧੦।

ਦੋਹਰਾ

ਰਾਨੀ ਐਸੇ ਬਚਨ ਕਹਿ ਦਯੋ ਜਾਰ ਕੋ ਰਾਜ।
 ਮਿਤਵਾ ਕੋ ਰਾਜਾ ਕਿਯਾ ਫੇਰਿ ਛਤ੍ਰ ਦੈ ਸਾਜ। ੧੧।

ਚੌਪਈ

ਸੂਰਬੀਰ ਸਭ ਪਾਇ ਲਗਾਏ। ਗਾਉ ਗਾਉ ਚੌਧਰੀ ਬੁਲਾਏ।
 ਦੈ ਸਿਰਪਾਉ ਬਿਦਾ ਕਰਿ ਦੀਨੇ। ਆਪਨ ਭੋਗ ਜਾਰ ਸੋ ਕੀਨੇ। ੧੨।

ਮੇਰੇ ਰਾਜ ਸੁਫਲ ਸਭ ਭਯੋ। ਸਭ ਧਨ ਰਾਜ ਮਿਤ੍ਰ ਕੋ ਦਯੋ।
 ਮਿਤ੍ਰ ਅਰੁ ਮੇ ਮੈ ਭੇਦ ਨ ਹੋਈ। ਬਾਲ ਬ੍ਰਿਧ ਜਾਨਤ ਸਭ ਕੋਈ। ੧੩।

ਸਕਲ ਪ੍ਰਜਾ ਇਹ ਭਾਤਿ ਉਚਾਰੈ। ਬੈਠਿ ਸਦਨ ਮੈ ਮੰਤ੍ਰ ਬਿਚਾਰੈ।
 ਨਸਟ ਰਾਜ ਰਾਨੀ ਲਖਿ ਲਯੋ। ਤਾ ਤੇ ਰਾਜ ਭ੍ਰਾਤ ਕੋ ਦਯੋ। ੧੪।

ਦੋਹਰਾ

ਕੇਲ ਕਰਤ ਰੀਝੀ ਅਧਿਕ ਹੇਰਿ ਤਰਨਿ ਤਰੁਨੰਗ।
 ਰਾਜ ਸਾਜ ਤਾ ਤੇ ਦਯੋ ਇਹ ਚਰਿਤ੍ਰ ਕੇ ਸੰਗ। ੧੫।
 ਨਸਟ ਹੋਤ ਤ੍ਰਿਯ ਰਾਜਿ ਲਖਿ ਕਿਯੋ ਭ੍ਰਾਤ ਕੋ ਦਾਨ।
 ਲੋਗ ਮੂੜ ਐਸੇ ਕਹੈ ਸਕੈ ਨ ਭੇਦ ਪਛਾਨ। ੧੬। ੧।

ਇਤਿ ਸ੍ਰੀ ਚਰਿਤ੍ਰ ਪ੍ਰਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਆਠਵੇ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੦੮। ੩੯੩੪। ਅਫਸ਼੍ਰੀ।

ਦੋਹਰਾ

ਧਾਰਾ ਨਗਰੀ ਕੋ ਰਹੈ ਭਰਬਰਿ ਰਾਵ ਸੁਜਾਨ।
 ਦੋ ਦ੍ਵਾਦਸ ਬਿਦਯਾ ਨਿਪੁਨ ਸੂਰਬੀਰ ਬਲਵਾਨ। ੧।

ਇਨ੍ਹਾਂ ਦਿਨਾਂ ਵਿਚ ਹੀ ਰਾਜਾ ਸਵਰਗ ਸਿਧਾਰ ਗਿਆ। ਰਾਜ ਨੂੰ ਬਰਬਾਦ ਹੁੰਦਿਆਂ ਵੇਖ ਕੇ ਲੋਕੀਂ ਵਿਆਕੁਲ ਹੋ ਗਏ। ਤਦ ਰਾਣੀ ਨੇ ਮਿਤਰ ਨੂੰ ਬੁਲਾ ਲਿਆ ਅਤੇ ਉਸ ਨੂੰ ਛਤ੍ਰ ਧਾਰਨ ਕਰਵਾ ਕੇ ਰਾਜ-ਪਾਟ ਸੌਂਪ ਦਿੱਤਾ।੮।

ਚੌਪਈ

ਸਾਡੇ ਘਰ ਕੋਈ ਪੁੱਤਰ ਨਹੀਂ ਹੋਇਆ ਅਤੇ ਰਾਜਾ ਜੀ ਸਵਰਗ ਸਿਧਾਰ ਗਏ ਹਨ। ਹੁਣ ਇਹ ਮੇਰਾ ਭਰਾ ਰਾਜ ਕਰੇਗਾ ਅਤੇ ਇਸ ਦੇ ਸਿਰ ਉਤੇ ਸੁਭ ਛਤ੍ਰ ਝੁਲੇਗਾ।੯।

(ਹੁਣ) ਮੇਰਾ ਇਹ ਭਰਾ ਰਾਜ ਕਰੇਗਾ ਅਤੇ ਚੌਰ ਤੇ ਛਤ੍ਰ ਇਸ ਦੇ ਸਿਰ ਉਤੇ ਝੁਲੇਗਾ। ਸਾਰੇ ਸੂਰਬੀਰਾਂ ਨੂੰ ਆਗਿਆ ਕਰੇਗਾ। ਜਿਥੇ ਭੇਜੇਗਾ, ਉਥੇ ਜਾਣਗੇ।੧੦।

ਦੋਹਰਾ

ਰਾਣੀ ਨੇ ਇਸ ਤਰ੍ਹਾਂ ਬੋਲ ਕਹਿ ਕੇ (ਆਪਣੇ) ਯਾਰ ਨੂੰ ਰਾਜ ਦੇ ਦਿੱਤਾ। ਮਿਤਰ ਨੂੰ ਛਤ੍ਰ ਅਤੇ ਰਾਜ-ਸਾਜ ਦੇ ਕੇ ਰਾਜਾ ਬਣਾ ਦਿੱਤਾ।੧੧।

ਚੌਪਈ

ਸਾਰਿਆਂ ਸੂਰਮਿਆਂ ਨੂੰ (ਉਸ ਨੇ ਯਾਰ ਦੇ) ਪੈਰੀਂ ਪਵਾਇਆ ਅਤੇ ਪਿੰਡ ਪਿੰਡ ਦੇ ਚੌਧਰੀ ਬੁਲਵਾਏ। ਉਨ੍ਹਾਂ ਨੂੰ ਸਿਰੋਪੇ ਦੇ ਕੇ ਵਾਪਸ ਭੇਜ ਦਿੱਤਾ ਅਤੇ ਆਪ ਯਾਰ ਨਾਲ ਭੋਗ ਕਰਨ ਲਗੀ।੧੨।

(ਹੁਣ) ਮੇਰਾ ਰਾਜ ਸਫਲ ਹੋ ਗਿਆ (ਅਤੇ ਇਸ ਤਰ੍ਹਾਂ) ਸਾਰਾ ਧਨ ਅਤੇ ਰਾਜ ਮਿਤਰ ਨੂੰ ਦੇ ਦਿੱਤਾ। (ਕਹਿਣ ਲਗੀ--) ਮੇਰੇ ਅਤੇ ਮਿਤਰ ਵਿਚ ਕੋਈ ਭੇਦ ਨਹੀਂ ਹੈ। (ਇਹ ਗੱਲ) ਸਾਰੇ ਬਾਲ ਅਤੇ ਬਿਰਧ ਜਾਣਦੇ ਹਨ।੧੩।

ਸਾਰੀ ਪੂਜਾ ਇਸ ਤਰ੍ਹਾਂ ਕਹਿ ਰਹੀ ਸੀ ਅਤੇ ਸਭਾ-ਸਦਨ ਵਿਚ ਬੈਠ ਕੇ ਵਿਚਾਰ ਕਰ ਰਹੀ ਸੀ ਕਿ ਰਾਣੀ ਨੇ ਰਾਜ ਨੂੰ ਬਰਬਾਦ ਹੁੰਦਿਆਂ ਵੇਖ ਲਿਆ, ਇਸ ਲਈ ਰਾਜ ਭਰਾ ਨੂੰ ਦੇ ਦਿੱਤਾ।੧੪।

ਦੋਹਰਾ

ਰਾਣੀ (ਆਪਣੇ ਯਾਰ ਦੇ) ਜਵਾਨ ਸ਼ਰੀਰ ਨੂੰ ਵੇਖ ਕੇ ਕੋਲ-ਕ੍ਰੀੜਾ ਕਰਦੀ ਹੋਈ ਬਹੁਤ ਪ੍ਰਸੰਨ ਹੋਈ। ਉਸ ਨੂੰ ਇਹ ਚਰਿਤ੍ਰ ਖੇਡ ਕੇ ਰਾਜ-ਪਾਟ ਦੇ ਦਿੱਤਾ।੧੫। ਮੂਰਖ ਲੋਕ ਇਸ ਤਰ੍ਹਾਂ ਕਹਿ ਰਹੇ ਸਨ ਕਿ ਬਰਬਾਦ ਹੁੰਦਿਆਂ ਵੇਖ ਕੇ (ਰਾਣੀ ਨੇ) ਰਾਜ ਭਰਾ ਨੂੰ ਪ੍ਰਦਾਨ ਕਰ ਦਿੱਤਾ। ਪਰ ਉਹ ਵਾਸਤਵਿਕ ਭੇਦ ਨੂੰ ਨ ਸਮਝ ਸਕੇ।੧੬।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੮ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੦੮। ੩੯੩੪। ਚਲਦਾ।

ਦੋਹਰਾ

ਧਾਰਾ ਨਗਰ ਵਿਚ ਭਰਥਰੀ ਨਾਂ ਦਾ ਇਕ ਸੁਜਾਨ ਰਾਜਾ ਰਹਿੰਦਾ ਸੀ। ਉਹ ਚੌਦਾਂ ਵਿਦਿਆਵਾਂ ਵਿਚ ਨਿਪੁਣ ਅਤੇ ਸੂਰਵੀਰ ਤੇ ਬਲਵਾਨ ਸੀ।੧।

ਚੌਪਈ

ਭਾਨ ਮਤੀ ਤਾ ਕੇ ਬਰ ਨਾਰੀ। ਪਿੰਗੁਲ ਦੇਇ ਪ੍ਰਾਨਨਿ ਤੇ ਪ੍ਰਯਾਰੀ।
ਅਪ੍ਰਮਾਨ ਭਾ ਰਾਨੀ ਸੋਹੈ। ਦੇਵ ਅਦੇਵ ਸੁਤਾ ਢਿਗ ਕੇ ਹੈ। ੨।

ਦੋਹਰਾ

ਭਾਨ ਮਤੀ ਕੀ ਅਧਿਕ ਛਬਿ ਜਲ ਬਲ ਰਹੀ ਸਮਾਇ।
ਦੇਵ ਦਿਵਾਨੇ ਲਖਿ ਭਏ ਦਾਨਵ ਗਏ ਬਿਕਾਇ। ੩।
ਔਰ ਪਿੰਗੁਲਾਮਤੀ ਕੀ ਸੋਭਾ ਲਖੀ ਅਪਾਰ।
ਗੜਿ ਚਤੁਰਾਨਨ ਤਵਨ ਸਮ ਔਰ ਨ ਸਕਿਯੋ ਸੁਧਾਰ। ੪।

ਚੌਪਈ

ਏਕ ਦਿਵਸ ਨ੍ਰਿਪ ਗਯੋ ਸਿਕਾਰਾ। ਚਿਤ ਭੀਤਰ ਇਹ ਭਾਤਿ ਬਿਚਾਰਾ।
ਬਸਤ੍ਰ ਬੋਰਿ ਸ਼ੋਨਤਹਿ ਪਠਾਏ। ਕਹਿਯੋ ਸਿੰਘ ਭਰਬਰ ਹਰਿ ਘਾਏ। ੫।
ਬਸਤ੍ਰ ਭ੍ਰਿਤ ਲੈ ਸਦਨ ਸਿਧਾਰਿਯੋ। ਉਚਰਿਯੋ ਆਜੁ ਸਿੰਘ ਨ੍ਰਿਪ ਮਾਰਿਯੋ।
ਰਾਨੀ ਉਦਿਤ ਜਰਨ ਕੋ ਭਈ। ਹਾਇ ਉਚਰਿ ਪਿੰਗਲ ਮਰਿ ਗਈ। ੬।

ਦੋਹਰਾ

ਤ੍ਰਿਯਾ ਨ ਤਵਨ ਸਰਾਹੀਯਹਿ ਕਰਤ ਅਗਨਿ ਮੈ ਪਯਾਨ।
ਧੰਨ੍ਯ ਧੰਨ੍ਯ ਅਬਲਾ ਤੇਈ ਬਧਤ ਬਿਰਹ ਕੇ ਬਾਨ। ੭।

ਅਤਿਲ

ਖੇਲਿ ਅਖੇਟਕ ਜਬ ਭਰਬਰਿ ਘਰਿ ਆਇਯੋ।
ਹਾਇ ਕਰਤ ਪਿੰਗੁਲਾ ਮਰੀ ਸੁਨਿ ਪਾਇਯੋ।
ਡਾਰਿ ਡਾਰਿ ਸਿਰ ਧੂਰਿ ਹਾਇ ਰਾਜਾ ਕਹੈ।
ਹੋ ਪਠੈ ਬਸਤ੍ਰ ਜਿਹ ਸਮੈ ਸਮੇ ਸੋ ਨ ਲਹੈ। ੮।

ਚੌਪਈ

ਕੈ ਮੈ ਆਜੁ ਕਟਾਰੀ ਮਾਰੋ। ਹੈ ਜੋਗੀ ਸਭ ਹੀ ਘਰ ਜਾਰੋ।
ਪ੍ਰਿਯ ਮੇਰੇ ਜਿਯਬੋ ਜਗ ਮਾਹੀ। ਜਾ ਕੇ ਨਾਰਿ ਪਿੰਗੁਲਾ ਨਾਹੀ। ੯।

ਦੋਹਰਾ

ਜੋ ਭੂਖਨ ਬਹੁ ਮੋਲ ਕੇ ਅੰਗਨ ਅਧਿਕ ਸੁਹਾਹਿ।
ਤੇ ਅਬ ਨਾਗਨਿ ਸੇ ਭਏ ਕਾਟਿ ਕਾਟਿ ਤਨ ਖਾਹਿ। ੧੦।

ਸਵੈਯਾ

ਬਾਂਕ ਸੀ ਬੀਨ ਸਿੰਗਾਰ ਅੰਗਾਰ ਸੇ ਤਾਲ ਮ੍ਰਿਦੰਗ ਕ੍ਰਿਪਾਨ ਕਟਾਰੇ।
ਜ਼ਾਲ ਸੀ ਜੋਨਿ ਜੁਡਾਈ ਸੀ ਜੇਬ ਸਖੀ ਘਨਸਾਰ ਕਿਸਾਰ ਕੇ ਆਰੇ।

ਚੌਪਈ

ਉਸ ਦੀ ਭਾਨ ਮਤੀ ਨਾਂ ਦੀ ਸੁੰਦਰ ਰਾਣੀ ਸੀ ਅਤੇ ਪਿੰਗੁਲ ਦੇਵੀ ਵੀ ਪ੍ਰਾਣਾਂ ਤੋਂ ਪਿਆਰੀ ਸੀ। ਰਾਣੀਆਂ ਦੀ ਅਨੂਪਮ ਸੁੰਦਰਤਾ ਸ਼ੋਭਦੀ ਸੀ। ਉਨ੍ਹਾਂ ਸਾਹਮਣੇ ਦੇਵਤਿਆਂ ਅਤੇ ਦੈਤਾਂ ਦੀਆਂ ਪੁੱਤਰੀਆਂ ਭਲਾ ਕੀ ਸਨ।੨।

ਦੋਹਰਾ

ਭਾਨ ਮਤੀ ਦੀ ਬਹੁਤ ਅਧਿਕ ਸੁੰਦਰਤਾ ਜਲ ਥਲ ਵਿਚ ਸਮਾ ਰਹੀ ਸੀ। ਜਿਸ ਨੂੰ ਵੇਖ ਕੇ ਦੇਵਤੇ ਦੀਵਾਨੇ ਹੋ ਗਏ ਸਨ ਅਤੇ ਦੈਤ ਤਾਂ (ਸਮਝੋ) ਵਿਕ ਹੀ ਗਏ ਸਨ।੩। ਅਤੇ ਪਿੰਗੁਲਮਤੀ ਦੀ ਸ਼ੋਭਾ ਵੀ ਅਪਰ ਅਪਾਰ ਦਿਸਦੀ ਸੀ। (ਉਸ ਨੂੰ) ਬ੍ਰਹਮਾ ਨੇ ਬਣਾ ਕੇ ਫਿਰ ਉਸ ਵਰਗੀ ਹੋਰ ਕੋਈ ਨ ਬਣਾ ਸਕਿਆ।੪।

ਚੌਪਈ

ਇਕ ਦਿਨ ਰਾਜਾ ਸ਼ਿਕਾਰ ਲਈ ਗਿਆ ਅਤੇ ਮਨ ਵਿਚ ਇਸ ਤਰ੍ਹਾਂ ਵਿਚਾਰ ਕੀਤਾ। (ਉਸ ਨੇ ਆਪਣੇ) ਬਸਤ੍ਰ ਲਹੂ ਵਿਚ ਡਬੋ ਕੇ (ਘਰ) ਭੇਜ ਦਿੱਤੇ ਅਤੇ ਕਹਿਲਵਾ ਭੇਜਿਆ ਕਿ ਸ਼ੇਰ ਭਰਥਰ ਹਰਿ ਨੂੰ ਖਾ ਗਿਆ ਹੈ।੫।

ਬਸਤ੍ਰ ਲੈ ਕੇ ਸੇਵਕ ਮਹੱਲ ਵਿਚ ਗਿਆ ਅਤੇ (ਜਾ ਕੇ) ਕਹਿਣ ਲਗਾ ਕਿ ਅਜ ਸ਼ੇਰ ਨੇ ਰਾਜੇ ਨੂੰ ਮਾਰ ਦਿੱਤਾ ਹੈ। ਰਾਣੀ (ਭਾਨ ਮਤੀ) ਸੜ ਮਰਨ ਲਈ ਤਤਪਰ ਹੋ ਗਈ ਅਤੇ ਪਿੰਗੁਲਮਤੀ (ਕੇਵਲ) ਹਾਇ ਕਹਿ ਕੇ ਮਰ ਗਈ।੬।

ਦੋਹਰਾ

ਉਸ ਇਸਤਰੀ ਦੀ ਸ਼ਲਾਘਾ ਨਹੀਂ ਕਰਨੀ ਚਾਹੀਦੀ ਜੋ ਅਗਨੀ ਵਿਚ ਪ੍ਰਵੇਸ਼ ਕਰਦੀ ਹੈ। ਧੰਨ ਧੰਨ ਤਾਂ ਉਹ ਇਸਤਰੀ ਹੈ ਜੋ ਬਿਰਹੋਂ ਦੇ ਬਾਣ ਨਾਲ ਹੀ ਵਿੰਨ੍ਹੀ ਜਾਂਦੀ ਹੈ।੭।

ਅੰਤਿਲ

ਸ਼ਿਕਾਰ ਖੇਡ ਕੇ ਜਦ ਭਰਥਰੀ ਘਰ ਪਰਤਿਆ (ਤਾਂ ਉਸ ਨੇ) ਸੁਣਿਆ ਕਿ ਪਿੰਗੁਲਮਤੀ 'ਹਾਇ' ਕਹਿੰਦੀ ਹੋਈ ਮਰ ਗਈ ਹੈ। ਸਿਰ ਵਿਚ ਖੋਹ ਪਾ ਪਾ ਕੇ ਰਾਜਾ ਹਾਇ ਹਾਇ ਕਹਿਣ ਲਗਾ ਕਿ ਉਹ ਸਮਾਂ ਹੁਣ ਹੱਥ ਨਹੀਂ ਆਉਂਦਾ ਜਿਸ ਸਮੇਂ ਮੈਂ ਬਸਤ੍ਰ ਘਰ ਭੇਜੇ ਸਨ।੮।

ਚੌਪਈ

ਜਾਂ ਤਾਂ ਮੈਂ ਕਟਾਰੀ ਮਾਰ ਕੇ ਮਰ ਜਾਵਾਂਗਾ, ਜਾਂ ਜੋਗੀ ਬਣ ਕੇ ਸਾਰਾ ਘਰ ਸਾੜ ਦਿਆਂਗਾ। ਜਗਤ ਵਿਚ ਮੇਰੇ ਜੀਣੇ ਨੂੰ ਧਿੱਕਾਰ ਹੈ ਜਿਸ ਦੇ (ਘਰ) ਪਿੰਗੁਲਾ ਰਾਣੀ ਨਹੀਂ ਹੈ।੯।

ਦੋਹਰਾ

ਜੋ ਵਡ-ਮੁਲੇ ਗਹਿਣੇ ਅੰਗਾਂ ਨੂੰ ਬਹੁਤ ਸੁਸਜਿਤ ਕਰਦੇ ਸਨ, ਉਹ ਹੁਣ ਨਾਗਾਂ ਵਰਗੇ ਹੋ ਗਏ ਹਨ ਅਤੇ ਸ਼ਰੀਰ ਨੂੰ ਕਟ ਕਟ ਕੇ ਖਾਂਦੇ ਹਨ।੧੦।

ਸਵੈਯਾ

ਹੇ ਸਖੀ! ਬੀਨ 'ਬਾਂਕ' (ਤਲਵਾਰ) ਵਰਗੀ, ਸ਼ਿੰਗਾਰ ਅੰਗਾਰਿਆਂ ਜਿਹੇ ਅਤੇ ਤਾਲ ਤੇ ਮ੍ਰਿਦੰਗ ਕ੍ਰਿਪਾਨ ਅਤੇ ਕਟਾਰ ਦੇ ਸਮਾਨ ਲਗਦੇ ਸਨ। ਚਾਂਦਨੀ ਅੱਗ ਵਰਗੀ, ਸੁੰਦਰਤਾ ('ਜੇਬ') ਕੁਹਰੇ ('ਜੁਡਾਈ') ਜਿਹੀ ਅਤੇ ਮੁਸ਼ਕ ਕਪੂਰ ਆਰੇ ਦੇ ਤਿਖੇ ਦੰਦਿਆਂ (ਨੋਕਾਂ) ਦੇ

ਰੋਗ ਸੇ ਰਾਗ ਬਿਰਾਗ ਸੇ ਬੋਲ ਬਬਾਰਿਦ ਬੁੰਦਨ ਬਾਨ ਬਿਸਾਰੇ।
ਬਾਨ ਸੇ ਬੈਨ ਭਾਲਾ ਜੈਸੇ ਭੂਖਨ ਹਾਰਨ ਹੋਹਿ ਭੁਜੰਗਨ ਕਾਰੇ। ੧੧।

ਬਾਂਕ ਸੇ ਬੈਨ ਬਿਲਾਪ ਸੇ ਬਾਰਨ ਬ੍ਰਯਾਧ ਸੀ ਬਾਸ ਬਿਯਾਰ ਬਹੀ ਰੀ।
ਕਾਕ ਸੀ ਕੋਕਿਲ ਕੂਕ ਕਰਾਲ ਮ੍ਰਿਨਾਲ ਕਿ ਬ੍ਰਯਾਲ ਘਰੀ ਕਿ ਛੁਰੀ ਰੀ।
ਭਾਰ ਸੀ ਭੋਨ ਭਯਾਨਕ ਭੂਖਨ ਜੋਨ ਕੀ ਜ਼ਾਲ ਸੋ ਜਾਤ ਜਰੀ ਰੀ।
ਬਾਨ ਸੀ ਬੀਨ ਬਿਨਾ ਉਹਿ ਬਾਲ ਬਸੰਤ ਕੇ ਅੰਤਕਿ ਅੰਤ ਸਖੀ ਰੀ। ੧੨।

ਬੈਰੀ ਸੀ ਬ੍ਰਯਾਰ ਬਿਲਾਪ ਸੋ ਬੋਲ ਬਬਾਨ ਸੀ ਬੀਨ ਬਜੰਤ ਬਿਥਾਰੇ।
ਜੰਗ ਸੇ ਜੰਗ ਮੁਚੰਗ ਦੁਖੰਗ ਅਨੰਗ ਕਿ ਅੰਕਸੁ ਆਕ ਕਿਆਰੇ।
ਚਾਂਦਨੀ ਚੰਦ ਚਿਤਾ ਚਹੂੰ ਓਰ ਸੁ ਕੋਕਿਲਾ ਕੂਕ ਕਿ ਹੂਕ ਸੀ ਮਾਰੇ।
ਭਾਰ ਸੇ ਭੋਨ ਭਯਾਨਕ ਭੂਖਨ ਫੂਲੇ ਨ ਫੂਲ ਫਨੀ ਫਨਿਯਾਰੇ। ੧੩।

ਚੌਪਈ

ਹੋ ਹਠਿ ਹਾਥ ਸਿਧੋਰਾ ਧਰਿ ਹੋ। ਪਿੰਗੁਲ ਹੇਤ ਅਗਨਿ ਮਹਿ ਜਰਿ ਹੋ।
ਜੋ ਇਹ ਆਜੁ ਚੰਚਲਾ ਜੀਯੈ। ਤਬ ਭਰਬਰੀ ਪਾਨਿ ਕੋ ਪੀਯੈ। ੧੪।

ਅਤਿਲ

ਤਬ ਤਹ ਗੋਰਖਨਾਥ ਪਹੁੰਚਯੋ ਆਇ ਕੈ।
ਨ੍ਰਿਪ ਪ੍ਰਤਿ ਕਹਿਯੋ ਅਦੇਸੁ ਸੁ ਨਾਦ ਬਜਾਇ ਕੈ।
ਰਾਨੀ ਦਈ ਜਿਵਾਇ ਸਰੂਪ ਅਨੇਕ ਧਰਿ।
ਹੋ ਸੁਨਹੋ ਭਰਬਰਿ ਰਾਵ ਲੇਹੁ ਗਹਿ ਏਕ ਕਰੁ। ੧੫।

ਭਰਬਰਿ ਬਾਚ

ਦੋਹਰਾ

ਕਾਹ ਗਹੋ ਕੋਨੇ ਤਜੋ ਚਿਤ ਮੈ ਕਰੈ ਬਿਬੇਕ।
ਸਭੈ ਪਿੰਗੁਲਾ ਕੀ ਪ੍ਰਭਾ ਰਾਨੀ ਭਈ ਅਨੇਕ। ੧੬।

ਅਤਿਲ

ਯੋ ਕਹਿ ਗੋਰਖ ਨਾਥ ਤਹਾ ਤੇ ਜਾਤ ਭਯੋ।
ਭਾਨ ਮਤੀ ਕੇ ਚਿਤ ਚੰਡਾਰ ਇਕ ਹਰ ਲਿਯੋ।
ਤਾ ਦਿਨ ਤੇ ਰਾਜਾ ਕੋ ਦਿਯੋ ਭੁਲਾਇ ਕੈ।
ਹੋ ਰਾਨੀ ਨੀਚ ਕੇ ਰੂਪ ਰਹੀ ਉਰਝਾਇ ਕੈ। ੧੭।

ਸਮਾਨ ਹਨ। ਰਾਗ ਰੋਗ ਵਰਗਾ, ਬੋਲ ਬੈਰਾਗ ਜਿਹੇ, ਬਦਲ ਦੀਆਂ ਕਣੀਆਂ ਵਿਸ਼-ਬੁਝੇ ਤੀਰਾਂ ਦੇ ਸਮਾਨ ਹਨ। ਬੋਲ ਤੀਰਾਂ ਵਰਗੇ, ਗਹਿਣੇ ਭਾਲਿਆਂ ਜਿਹੇ ਅਤੇ ਹਾਰ ਕਾਲੇ ਸੱਪਾਂ ਦੇ ਸਮਾਨ ਹੋ ਗਏ ਹਨ।੧੧।

ਹੇ ਸਖੀ! ਬੋਲ ਤਲਵਾਰ ਵਰਗੇ, ਵਾਜਿਆਂ ਦੀ ਧੁਨ ('ਬਾਰਨ') ਵਿਰਲਾਪ ਦੇ ਸਮਾਨ ਅਤੇ ਵਗਦੀ ਹੋਈ ਹਵਾ ਦੀ ਬਾਸ ਵੱਡੇ ਰੋਗ ਜਿਹੀ ਲਗਦੀ ਹੈ। ਕੋਇਲ ਦੀ ਕੂਕ ਕਰਕਸ਼ ਕਾਂ ਕਾਂ ਵਰਗੀ, ਕਮਲ ਦੀ ਡੰਡੀ ਸੱਪ ਜਿਹੀ ਅਤੇ ਇਕ ਘੜੀ ਛੁਰੀ ਦੇ ਸਮਾਨ ਹੈ। ਭੋਆਂ ('ਭੋਨ') ਭਠੀ ਵਰਗੀਆਂ (ਲਗਦੀਆਂ ਹਨ), ਗਹਿਣੇ ਭਿਆਨਕ (ਪ੍ਰਤੀਤ ਹੁੰਦੇ ਹਨ) ਅਤੇ ਚੰਨ ਦੀ ਚਾਨਣੀ ਨਾਲ ਸੜਦੀ ਜਾ ਰਹੀ ਹਾਂ। ਬੀਨ ਤੀਰ ਵਰਗੀ ਲਗਦੀ ਹੈ ਅਤੇ ਉਸ ਇਸਤਰੀ ਤੋਂ ਬਿਨਾ ਬਸੰਤ ਤਾਂ ਮਾਨੋ ਅੰਤ ਹੀ ਹੋ ਗਿਆ ਹੋਵੇ।੧੨।

ਪੌਣ ਵੈਰੀ ਵਰਗੀ, ਬੋਲ ਵਿਰਲਾਪ ਵਰਗੇ, ਬੀਨ ਬਾਣ ਦੇ ਸਮਾਨ ਵਿਅਰਥ ਵਿਚ ਵਜਦੀ ਹੈ। ਸੰਖ ਯੁੱਧ ਵਰਗੇ, ਮੁਚੰਗ ਸ਼ਰੀਰ ਨੂੰ ਦੁਖ ਦੇਣ ਵਾਲਾ ('ਦੁਖੰਗ') ਹੈ ਅਤੇ ਕਾਮ ਦੇਵ ਦਾ ਦਬਾਓ ਅੱਕ ਵਰਗਾ ਦੁਖਦਾਈ ਜਾਂ ਕੌੜਾ ('ਕਿਆਰੇ') ਹੈ। ਚੌਹਾਂ ਪਾਸਿਆਂ ਵਿਚ ਪਸਰੀ ਹੋਈ ਚਾਂਦਨੀ ਚਿਤਾ ਵਰਗੀ ਲਗਦੀ ਹੈ ਅਤੇ ਕੋਇਲ ਦਾ ਕੂਕ ਮਾਰਨਾ ਪੀੜ ਦੀ ਕਸਕ ਦੇ ਸਮਾਨ ਹੈ। ਭਵਨ ਭਠੀ ਵਰਗੇ, ਗਹਿਣੇ ਭਿਆਨਕ ਹਨ ਖਿੜੇ ਹੋਏ ਫੁਲ ਫੁਲ ਨਹੀਂ, ਸਗੋਂ ਸੱਪਾਂ ਦੇ ਫਨ ਦੇ ਸਮਾਨ ਹਨ।੧੩।

ਚੌਪਈ

ਮੈਂ ਹਠ ਪੂਰਵਕ ਹੱਥ ਵਿਚ ਸਿੰਧੋਰਾ ਧਾਰਨ ਕਰ ਕੇ ਪਿੰਗੁਲਮਤੀ ਲਈ ਅਗਨੀ ਵਿਚ ਸੜਾਂਗਾ। ਜੇ ਇਹ ਇਸਤਰੀ ਅਜ ਜੀ ਪਏ, ਤਦ ਭਰਥਰੀ ਪਾਣੀ ਗ੍ਰਹਿਣ ਕਰੇਗਾ।੧੪।

ਅੰਤਲ

ਤਦ ਉਥੇ ਗੋਰਖਨਾਥ ਆ ਪਹੁੰਚਿਆ। (ਉਸ ਨੇ) ਸਿੰਗੀ ਵਜਾ ਕੇ ਰਾਜੇ ਪ੍ਰਤਿ 'ਆਦੇਸ' ਦਿੱਤਾ। (ਗੋਰਖਨਾਥ ਨੇ) ਰਾਣੀ ਨੂੰ ਅਨੇਕ ਸਰੂਪ ਧਾਰਨ ਕਰ ਕੇ ਜੀਵਿਤ ਕਰ ਦਿੱਤਾ। ਹੇ ਭਰਥਰੀ ਰਾਜੇ! ਸੁਣੋ, (ਇਨ੍ਹਾਂ ਵਿਚੋਂ) ਹੱਥ ਨਾਲ ਇਕ ਪਕੜ ਲਵੋ।੧੫।

ਭਰਥਰੀ ਨੇ ਕਿਹਾ--

ਦੌਹਰਾ

ਕਿਸ ਨੂੰ ਪਕੜਾਂ ਅਤੇ ਕਿਹੜੀ ਨੂੰ ਛੁਡਾਂ, (ਮੈਂ) ਚਿਤ ਵਿਚ ਸੋਚ ਕਰ ਰਿਹਾ ਹਾਂ। ਸਾਰੀਆਂ ਹੀ ਪਿੰਗੁਲਾ ਦੀ ਸੁੰਦਰਤਾ ਵਰਗੀਆਂ ਅਨੇਕ ਰਾਣੀਆਂ ਬਣ ਗਈਆਂ ਹਨ।੧੬।

ਅੰਤਲ

ਇਹ ਕਹਿ ਕੇ ਗੋਰਖ ਨਾਥ ਉਥੋਂ ਚਲਿਆ ਗਿਆ। (ਇਧਰ) ਭਾਨ ਮਤੀ ਦਾ ਚਿਤ ਇਕ ਚੰਡਾਲ ਨੇ ਹਰ ਲਿਆ। ਉਸ ਦਿਨ ਤੋਂ (ਰਾਣੀ ਨੇ) ਰਾਜੇ ਨੂੰ ਭੁਲਾ ਦਿੱਤਾ। ਰਾਣੀ (ਉਸ) ਨੀਚ ਦੇ ਰੂਪ ਵਿਚ ਉਲਝ ਕੇ ਰਹਿ ਗਈ।੧੭।

ਦੋਹਰਾ

ਦੂਤਮਤੀ ਦਾਸੀ ਹੁਤੀ ਤਬ ਹੀ ਲਈ ਬੁਲਾਇ।
ਪਠੈ ਦੇਤ ਭੀ ਨੀਚ ਸੋ ਪਰਮ ਪ੍ਰੀਤਿ ਉਪਜਾਇ। ੧੮।

ਚੌਪਈ

ਜਬ ਦੂਤੀ ਤਹ ਤੇ ਫਿਰਿ ਆਈ। ਯੋ ਪੂਛੋ ਰਾਨੀ ਤਿਹ ਜਾਈ।
ਕਹੁ ਅਲਿ ਮੀਤ ਕਬੈ ਹੁਯਾ ਐ ਹੈ। ਹਮਰੇ ਚਿਤ ਕੇ ਤਾਪ ਮਿਟੈ ਹੈ। ੧੯।

ਅਤਿਲ

ਕਹੁ ਨ ਸਹਚਰੀ ਸਾਧੁ ਸਜਨੁ ਕਬ ਆਇ ਹੈ।
ਜੋਰ ਨੈਨ ਸੋ ਨੈਨ ਕਬੈ ਮੁਸਕਾਇ ਹੈ।
ਲਪਟਿ ਲਪਟਿ ਕਰਿ ਜਾਉ ਲਲਾ ਸੋ ਤੋਨ ਛਿਨ।
ਹੋ ਕਹੋ ਸਖੀ ਮੁਹਿ ਮੀਤ ਕਬੈ ਹੈ ਕਵਨ ਦਿਨ। ੨੦।

ਬਾਰ ਬਾਰ ਗਜ ਮੁਤਿਯਨ ਗੁਹੋ ਬਨਾਇ ਕੈ।
ਅਪਨੇ ਲਲਾ ਕੇ ਛਿਨ ਮੈ ਲੇਉ ਰਿਝਾਇ ਕੈ।
ਟੂਕ ਟੂਕ ਤਨ ਹੋਇ ਨ ਮੇਰੇ ਨੈਕ ਮਨ।
ਹੋ ਕਾਸੀ ਕਰਵਤ ਲਿਯੋ ਪ੍ਰਿਯਾ ਕੀ ਪ੍ਰੀਤ ਤਨ। ੨੧।

ਬਿਹਸਿ ਬਿਹਸਿ ਕਬ ਗਰੇ ਹਮਾਰੇ ਲਾਗਿ ਹੈ।
ਤਬ ਹੀ ਸਭ ਹੀ ਸੋਕ ਹਮਾਰੇ ਭਾਗਿ ਹੈ।
ਚਟਕ ਚਟਕ ਦੈ ਬਾਤੈ ਮਟਕਿ ਬਤਾਇ ਹੈ।
ਹੋ ਤਾ ਦਿਨ ਸਖੀ ਸਹਿਤ ਹਮ ਬਲਿ ਬਲਿ ਜਾਇ ਹੈ। ੨੨।

ਜੋ ਐਸੇ ਝਰਿ ਮਿਲੈ ਸਜਨ ਸਖਿ ਆਇ ਕੈ।
ਮੇ ਮਨ ਕੋ ਲੈ ਤਬ ਹੀ ਜਾਇ ਚੁਰਾਇ ਕੈ।
ਭਾਤਿ ਭਾਤਿ ਰਤਿ ਕਰੋ ਨ ਛੋਰੋ ਏਕ ਛਿਨ।
ਹੋ ਬੀਤੈ ਮਾਸ ਪਚਾਸਨ ਜਾਨੋ ਏਕ ਦਿਨ। ੨੩।

ਮਚਕਿ ਮਚਕਿ ਕਬ ਕਹਿ ਹੈ ਬਚਨ ਬਨਾਇ ਕੈ।
ਲਚਕਿ ਲਚਕਿ ਉਰ ਸਾਥ ਚਿਮਟਿ ਹੈ ਆਇ ਕੈ।
ਲਪਟਿ ਲਪਟਿ ਮੈ ਜਾਉ ਪ੍ਰਿਯ ਕੈ ਅੰਗ ਤਨ।
ਹੋ ਮੇਲ ਮੇਲ ਕਰਿ ਰਾਖੇ ਭੀਤਰ ਤਾਹਿ ਮਨ। ੨੪।

ਸਵੈਯਾ

ਖੰਜਨ ਹੂੰ ਨ ਬਦ੍ਯੋ ਕਛੁ ਕੈ ਕਰਿ ਕੰਜੁ ਕੁਰੰਗ ਕਹਾ ਕਰਿ ਡਾਰੇ।
ਚਾਰੁ ਚਕੋਰ ਨ ਆਨੇ ਹਿੰਦੈ ਪਰ ਝੁੰਡ ਝਖੀਨਹੁ ਕੋ ਝੜਕਾਰੇ।
ਮੈਨ ਰਹਿਯੋ ਮੁਰਛਾਇ ਪ੍ਰਭਾ ਲਖਿ ਸਾਰਸ ਭੈ ਸਭ ਦਾਸ ਬਿਚਾਰੇ।
ਅੰਤਕ ਸੋਚਨ ਧੀਰਜ ਮੋਚਨ ਲਾਲਚੀ ਲੋਚਨ ਲਾਲ ਤਿਹਾਰੇ। ੨੫।

ਦੋਹਰਾ

(ਉਸ ਦੀ) ਦੂਤਮਤੀ ਨਾਂ ਦੀ ਇਕ ਦਾਸੀ ਸੀ। (ਉਸ ਨੂੰ) ਉਸੇ ਵੇਲੇ ਬੁਲਾ ਲਿਆ। ਉਸ ਨੀਚ ਨਾਲ ਬਹੁਤ ਪ੍ਰੀਤ ਪੈਦਾ ਕਰ ਕੇ (ਬੁਲਾਉਣ ਲਈ) ਭੇਜ ਦਿੱਤਾ।੧੮।

ਚੌਪਈ

ਜਦ ਦੂਤੀ ਉਥੋਂ ਪਰਤ ਕੇ ਆਈ, ਤਾਂ ਰਾਣੀ ਨੇ ਉਸ ਨੂੰ ਜਾ ਕੇ ਪੁਛਿਆ-- ਹੇ ਸਖੀ! ਦਸ, (ਮੇਰਾ) ਮਿਤਰ ਇਥੇ ਕਦ ਆਵੇਗਾ ਅਤੇ ਮੇਰੇ ਚਿਤ ਦਾ ਤਾਪ ਮਿਟਾਏਗਾ।੧੯।

ਅੰਤਲ

ਹੇ ਸਖੀ! ਸਚ ਦਸ ਨ, ਸੱਜਨ ਕਦ ਆਵੇਗਾ। (ਮੇਰੇ) ਨੈਣਾਂ ਨਾਲ ਨੈਣ ਮਿਲਾ ਕੇ ਕਦ ਮੁਸਕਰਾਏਗਾ। ਉਸ ਵੇਲੇ ਮੈਂ ਪ੍ਰੀਤਮ ਨਾਲ ਲਿਪਟ ਲਿਪਟ (ਕੇ ਆਨੰਦਿਤ ਹੋ) ਜਾਵਾਂਗੀ। ਹੇ ਸਖੀ! ਦਸ, ਮੇਰਾ ਮਿਤਰ ਕਦੋਂ ਅਤੇ ਕਿਹੜੇ ਦਿਨ ਆਵੇਗਾ।੨੦।

(ਮੈਂ) ਆਪਣੇ ਵਾਲ ਵਾਲ ਵਿਚ ਗਜ-ਮੋਤੀਆਂ (ਹਾਥੀ ਦੇ ਸਿਰ ਵਿਚੋਂ ਨਿਕਲੇ ਕਲਪਿਤ ਮੋਤੀਆਂ) ਨੂੰ ਚੰਗੀ ਤਰ੍ਹਾਂ ਗੁੰਦਾਂਗੀ। (ਮੈਂ) ਆਪਣੇ ਪ੍ਰੀਤਮ ਨੂੰ ਛਿਣ ਭਰ ਵਿਚ ਰਿਝਾ ਲਵਾਂਗੀ। ਜੇ ਮੇਰਾ ਸ਼ਰੀਰ ਟੋਟੇ ਟੋਟੇ ਹੋ ਜਾਵੇ ਤਾਂ ਵੀ (ਮੈਂ ਆਪਣਾ) ਮਨ ਨਹੀਂ ਮੋੜਾਂਗੀ। ਪ੍ਰਿਯ ਦੀ ਪ੍ਰੀਤ ਲਈ ਕਾਸ਼ੀ ਦਾ ਕਲਵਤੁ ਵੀ ਤਨ ਉਤੇ ਸਹਿ ਲਵਾਂਗੀ।੨੧।

ਹੇ ਸਖੀ! ਉਹ ਕਦੋਂ ਹਸ ਹਸ ਕੇ ਮੇਰੇ ਗਲ ਨਾਲ ਲਗੇਗਾ। ਤਦੋਂ ਹੀ ਮੇਰੇ ਸਾਰੇ ਦੁਖ ਦੂਰ ਹੋ ਜਾਣਗੇ। (ਮੇਰੇ ਨਾਲ ਜਦ ਉਹ) ਚਟਕ ਚਟਕ ਕੇ ਅਤੇ ਮਟਕ ਮਟਕ ਕੇ ਗੱਲਾਂ ਕਰੇਗਾ। ਉਸ ਦਿਨ ਮੈਂ ਉਸ ਉਤੋਂ ਬਲਿਹਾਰ ਬਲਿਹਾਰ ਜਾਵਾਂਗੀ।੨੨।

ਹੇ ਸਖੀ ! (ਜਦੋਂ ਮੈਨੂੰ) ਇਸ ਤਰ੍ਹਾਂ ਆ ਕੇ ਸਜਨ ਮਿਲਣ ਲਈ ਟਪਕ ਪਵੇਗਾ ਤਾਂ ਮੇਰੇ ਮਨ ਨੂੰ ਤੁਰਤ ਚੁਰਾ ਕੇ ਲੈ ਜਾਏਗਾ। (ਮੈਂ) ਉਸ ਨਾਲ ਭਾਂਤ ਭਾਂਤ ਦੀ ਰਤੀ-ਕ੍ਰੀੜਾ ਕਰਾਂਗੀ ਅਤੇ ਇਕ ਛਿਣ ਲਈ ਵੀ ਨਹੀਂ ਛਡਾਂਗੀ। ਪੰਜਾਹ ਮਹੀਨੇ ਬੀਤਣ ਤੇ ਮੈਂ ਇਕ ਦਿਨ ਬੀਤਿਆ ਸਮਝਾਂਗੀ।੨੩।

(ਉਹ ਮੈਨੂੰ) ਕਦ ਮਟਕ ਮਟਕ ਕੇ ਬੋਲ ਸੁਣਾਏਗਾ ਅਤੇ ਲਚਕ ਲਚਕ ਕੇ ਮੇਰੇ ਹਿਰਦੇ ਨਾਲ ਆ ਕੇ ਚਿਮਟ ਜਾਏਗਾ। ਮੈਂ ਵੀ ਪ੍ਰੀਤਮ ਦੇ ਸ਼ਰੀਰ ਨਾਲ ਲਿਪਟ ਲਿਪਟ ਜਾਵਾਂਗੀ। (ਮੈਂ ਆਪਣਾ) ਮਨ ਉਸ ਦੇ ਅੰਦਰ ਮਿਲਾ ਮਿਲਾ ਕੇ ਰਖਾਂਗੀ।੨੪।

ਸਵੈਯਾ

(ਮੈਂ ਤਾਂ ਹੁਣ) ਮਮੋਲੇ ਪੰਛੀ, ਕਮਲ ਅਤੇ ਹਿਰਨ ਨੂੰ ਵੀ ਕਿਧਰੋਂ ਦਾ ਕੁਝ ਨਹੀਂ ਸਮਝਦੀ ਹਾਂ। (ਹੁਣ) ਸੁੰਦਰ ਚਕੋਰ ਨੂੰ ਮੈਂ ਹਿਰਦੇ ਵਿਚ ਨਹੀਂ ਲਿਆਉਂਦੀ ਅਤੇ ਮੱਛੀਆਂ ਦੇ ਝੁੰਡ ਵੀ ਝਿੜਕ ਦਿੱਤੇ ਹਨ (ਅਰਥਾਤ ਸਮਾਨ ਨਹੀਂ ਮੰਨੇ ਹਨ)। (ਉਸ ਦੀ) ਪ੍ਰਭਾ ਨੂੰ ਵੇਖ ਕੇ ਕਾਮ ਦੇਵ ਮੂਰਛਿਤ ਹੋ ਗਿਆ ਹੈ ਅਤੇ ਸਾਰੇ ਸਾਰਸ ਵਿਚਾਰੇ ਦਾਸ ਹੋ ਗਏ ਹਨ। ਹੇ ਲਾਲ! ਤੇਰੇ ਲਾਲਚੀ ਨੈਣ ਚਿੰਤਾ ਨੂੰ ਖਤਮ ਕਰਨ ਵਾਲੇ ਅਤੇ ਧੀਰਜ ਨੂੰ ਨਸ਼ਟ ਕਰਨ ਵਾਲੇ ਹਨ।੨੫।

ਅਤਿਲ

ਸੁਨਤ ਸਹਚਰੀ ਬਚਨ ਤਹਾ ਤੇ ਤਹ ਗਈ।
 ਚਾਤੁਰਤਾ ਬਹੁ ਭਾਤਿ ਸਿਖਾਵਤ ਇਹ ਭਈ।
 ਬਸਤ੍ਰ ਮਲੀਨ ਉਤਾਰਿ ਭਲੇ ਪਹਿਰਾਇ ਕੈ।
 ਹੋ ਤਹ ਲਯਾਵਤ ਤਿਹ ਭਈ ਸੁ ਭੇਸ ਬਨਾਇ ਕੈ। ੨੬।

ਮਨ ਭਾਵਤ ਜਬ ਮੀਤ ਤਰੁਨਿ ਤਿਨ ਪਾਇਯੋ।
 ਭਾਤਿ ਭਾਤਿ ਤਾ ਕੋ ਗਹਿ ਗਰੇ ਲਗਾਇਯੋ।
 ਆਸਨ ਚੁੰਬਨ ਕਰੇ ਹਰਖ ਉਪਜਾਇ ਕੈ।
 ਹੋ ਤਵਨ ਸਖੀ ਕੇ ਦਾਰਿਦ ਸਕਲ ਮਿਟਾਇ ਕੈ। ੨੭।

ਦਿਜਿਕ ਦੂਗਾ ਕੀ ਪੂਜਾ ਕਰੀ ਰਿਝਾਇਯੋ।
 ਤਾ ਕੈ ਕਰ ਤੇ ਏਕ ਅਮਰ ਫਲ ਪਾਇਯੋ।
 ਤਿਨਿ ਲੈ ਕੈ ਭਰਥਰਿ ਰਾਜਾ ਜੂ ਕੇ ਦਿਯੋ।
 ਹੋ ਜਬ ਲੋ ਪ੍ਰਿਥੀ ਅਕਾਸ ਨ੍ਰਿਪਤ ਤਬ ਲੋ ਜਿਯੋ। ੨੮।

ਦੁਰਗ ਦਤ ਫਲ ਅਮਰ ਜਬੈ ਨ੍ਰਿਪ ਕਰ ਪਰਿਯੋ।
 ਭਾਨ ਮਤੀ ਕੇ ਦੇਉ ਇਹੈ ਚਿਤ ਮੈ ਕਰਿਯੋ।
 ਤ੍ਰਿਯ ਕਿਯ ਮਨਹਿ ਬਿਚਾਰ ਕਿ ਮਿਤ੍ਰਹਿ ਦੀਜੀਯੋ।
 ਹੋ ਸਦਾ ਤਰੁਨ ਸੋ ਰਹੈ ਕੇਲ ਅਤਿ ਕੀਜੀਯੋ। ੨੯।

ਮਨ ਭਾਵੰਤ ਮੀਤ ਜਦਿਨ ਸਖਿ ਪਾਈਯੋ।
 ਤਨ ਮਨ ਧਨ ਸਭ ਵਾਰਿ ਬਹੁਰੁ ਬਲਿ ਜਾਈਯੋ।
 ਮੋ ਮਨ ਲਯੋ ਚੁਰਾਇ ਪ੍ਰੀਤਮਹਿ ਆਜੁ ਸਭ।
 ਹੋ ਰਹੈ ਤਰੁਨ ਚਿਰੁ ਜਿਯੈ ਦਿਯੋ ਫਲ ਤਾਹਿ ਲਭ। ੩੦।

ਚੌਪਈ

ਨ੍ਰਿਪ ਕੋ ਚਿਤ ਰਾਨੀ ਹਰ ਲਯੋ। ਅਬਲਾ ਮਨੁ ਤਾ ਕੈ ਕਰ ਦਯੋ।
 ਵਹੁ ਅਟਕਤ ਬੇਸ੍ਵਾ ਪਰ ਭਯੋ। ਫਲ ਲੈ ਕੈ ਤਾ ਕੇ ਕਰ ਦਯੋ। ੩੧।

ਅਤਿਲ

ਰਹੀ ਤਰੁਨਿ ਸੋ ਰੀਝਿ ਅੰਗ ਨ੍ਰਿਪ ਕੇ ਨਿਰਖਿ।
 ਚਾਰੁ ਕੀਏ ਚਖ ਰਹੈ ਸਰੂਪ ਅਮੋਲ ਲਖਿ।
 ਫਲ ਸੋਈ ਲੈ ਹਾਥ ਰੁਚਿਤ ਰੁਚਿ ਸੋ ਦਿਯੋ।
 ਹੋ ਜਬ ਲੋ ਪ੍ਰਿਥੀ ਅਕਾਸ ਨ੍ਰਿਪਤਿ ਤਬ ਲੋ ਜਿਯੋ। ੩੨।

ਲੈ ਬੇਸ੍ਵਾ ਫਲ ਦਿਯੋ ਨ੍ਰਿਪਤਿ ਕੋ ਆਨਿ ਕੈ।
 ਰੂਪ ਹੇਰਿ ਬਸਿ ਭਈ ਪ੍ਰੀਤਿ ਅਤਿ ਠਾਨਿ ਕੈ।
 ਲੈ ਰਾਜੈ ਤਿਹ ਹਾਥ ਚਿੰਤ ਚਿਤ ਮੈ ਕਿਯੋ।
 ਹੋ ਯਹ ਸੋਈ ਦ੍ਰੁਮ ਜਾਹਿ ਜੁ ਮੈ ਤ੍ਰਿਯ ਕੋ ਦਿਯੋ। ੩੩।

ਅਤਿਲ

ਸਖੀ ਬੋਲ ਸੁਣ ਕੇ ਉਥੋਂ ਉਸ ਜਗ੍ਹਾ ਉਤੇ ਗਈ। ਬਹੁਤ ਤਰ੍ਹਾਂ ਦੀਆਂ ਚਾਲਾਕੀਆਂ ਉਸ ਨੂੰ ਸਿਖਾ ਦਿੱਤੀਆਂ। (ਉਸ ਦੇ) ਮੈਲੇ ਕਪੜੇ ਉਤਾਰ ਕੇ ਚੰਗੇ ਪਵਾ ਦਿੱਤੇ। ਉਸ ਦਾ ਸੁੰਦਰ ਰੂਪ ਬਣਾ ਕੇ ਉਥੇ ਲੈ ਆਈ। ੨੬।

ਜਦ ਮਨ ਭਾਉਂਦਾ ਮਿਤਰ ਉਸ ਇਸਤਰੀ ਨੂੰ ਪ੍ਰਾਪਤ ਹੋ ਗਿਆ। ਉਸ ਨੂੰ ਕਈ ਤਰ੍ਹਾਂ ਨਾਲ ਪਕੜ ਕੇ ਗਲੇ ਨਾਲ ਲਗਾਇਆ। ਪ੍ਰਸੰਨਤਾ ਪੂਰਵਕ ਉਸ ਨਾਲ ਆਸਣ ਅਤੇ ਚੁੰਬਨ ਕੀਤੇ। (ਰਾਣੀ ਨੇ) ਉਸ ਸਖੀ ਦੀ ਸਾਰੀ ਗਰੀਬੀ ਖਤਮ ਕਰ ਦਿੱਤੀ। ੨੭।

ਇਕ ਬ੍ਰਾਹਮਣ ਨੇ ਦੇਵੀ ਦੁਰਗਾ ਦੀ ਪੂਜਾ ਕਰ ਕੇ ਉਸ ਨੂੰ ਪ੍ਰਸੰਨ ਕਰ ਲਿਆ। ਉਸ ਦੇ ਹੱਥ ਤੋਂ ਇਕ ਅਮਰ ਫਲ ਪ੍ਰਾਪਤ ਕੀਤਾ। ਉਹ ਫਲ ਲੈ ਕੇ (ਉਸ ਨੇ) ਰਾਜਾ ਭਰਥਰੀ ਨੂੰ ਦਿੱਤਾ। (ਤਾਂ ਜੋ) ਜਦ ਤਕ ਪ੍ਰਿਥਵੀ ਅਤੇ ਆਕਾਸ਼ ਕਾਇਮ ਹਨ, ਉਦੋਂ ਤਕ ਰਾਜਾ ਜੀਉਂਦਾ ਰਹੇ। ੨੮।

ਜਦੋਂ ਦੁਰਗਾ ਦਾ ਦਿੱਤਾ ਹੋਇਆ ਫਲ ਰਾਜੇ ਦੇ ਹੱਥ ਪਿਆ ਤਾਂ ਮਨ ਵਿਚ ਇਹ ਸੋਚ ਕੇ (ਉਹ ਫਲ) ਭਾਨ ਮਤੀ ਨੂੰ ਦੇ ਦਿੱਤਾ (ਕਿ ਇਹ ਚਿਰ ਤਕ ਜੀਵਿਤ ਰਹਿ ਕੇ ਸੇਵਾ ਕਰੇਗੀ)। ਇਸਤਰੀ ਨੇ ਮਨ ਵਿਚ ਵਿਚਾਰ ਕੀਤਾ (ਕਿ ਇਹ ਫਲ) ਮਿਤਰ ਨੂੰ ਦਿੱਤਾ ਜਾਵੇ, ਜੋ ਸਦਾ ਜਵਾਨ ਰਹੇ ਅਤੇ (ਉਸ ਨਾਲ) ਬਹੁਤ ਕੇਲ-ਕ੍ਰੀੜਾ ਕਰਦਾ ਰਹੇ। ੨੯।

ਹੇ ਸਖੀ! ਜਿਸ ਦਿਨ ਮਨ ਭਾਉਂਦਾ ਮਿਤਰ ਪ੍ਰਾਪਤ ਕਰ ਲਈਏ ਤਾਂ ਉਸ ਤੋਂ ਤਨ, ਮਨ ਅਤੇ ਧਨ ਸਭ ਕੁਝ ਵਾਰ ਕੇ ਫਿਰ ਬਲਿਹਾਰ ਜਾਣਾ ਚਾਹੀਦਾ ਹੈ। (ਮੇਰੇ) ਪ੍ਰੀਤਮ ਨੇ ਅਜ ਮੇਰਾ ਮਨ ਸਭ ਤਰ੍ਹਾਂ ਨਾਲ ਚੁਰਾ ਲਿਆ ਹੈ। ਇਹ ਜਵਾਨ ਰਹੇ ਅਤੇ ਚਿਰ ਤਕ ਜੀਉਂਦਾ ਰਹੇ। (ਇਸ ਲਈ) ਫਲ ਲਭ ਕੇ (ਭਾਵੇਂ ਪ੍ਰਾਪਤ ਕਰ ਕੇ) ਉਸ ਨੂੰ ਦੇ ਦਿੱਤਾ। ੩੦।

ਚੌਪਈ

ਰਾਜੇ ਦਾ ਚਿਤ ਰਾਣੀ ਨੇ ਹਰ ਲਿਆ। ਇਸਤਰੀ (ਰਾਣੀ) ਨੇ ਆਪਣਾ ਮਨ ਉਸ (ਚੰਡਾਲ) ਨੂੰ ਦੇ ਦਿੱਤਾ। ਉਹ ਅਗੋਂ ਇਕ ਵੇਸਵਾ ਉਤੇ ਅਟਕਿਆ ਹੋਇਆ ਸੀ। (ਉਸ ਨੇ ਉਹ) ਫਲ ਲੈ ਕੇ ਵੇਸਵਾ ਨੂੰ ਦੇ ਦਿੱਤਾ। ੩੧।

ਅਤਿਲ

ਉਹ ਇਸਤਰੀ (ਵੇਸਵਾ) ਰਾਜੇ ਦੇ ਸ਼ਰੀਰ (ਦੀ ਸੁੰਦਰਤਾ) ਨੂੰ ਵੇਖ ਕੇ (ਉਸ ਉਤੇ) ਰੀੜੀ ਹੋਈ ਸੀ। ਉਸ ਦੇ ਸੁੰਦਰ ਨੈਣ ਉਸ ਦੇ ਅਮੋਲਕ ਰੂਪ ਨੂੰ ਵੇਖਿਆ ਕਰਦੇ ਸਨ। ਉਹੀ ਫਲ ਹੱਥ ਵਿਚ ਲੈ ਕੇ ਰੁਚੀ ਪੂਰਵਕ (ਰਾਜੇ ਨੂੰ) ਦੇ ਦਿੱਤਾ ਕਿ ਜਦ ਤਕ ਪ੍ਰਿਥਵੀ ਅਤੇ ਆਕਾਸ਼ ਹਨ, ਰਾਜਾ ਉਦੋਂ ਤਕ ਜੀਵੇ। ੩੨।

ਵੇਸਵਾ ਨੇ ਆ ਕੇ ਫਲ ਰਾਜੇ ਨੂੰ ਦੇ ਦਿੱਤਾ। (ਰਾਜੇ ਦਾ) ਰੂਪ ਵੇਖ ਕੇ ਅਤਿ ਅਧਿਕ ਪ੍ਰੀਤ ਕਾਰਨ ਉਸ ਦੇ ਵਸ ਵਿਚ ਹੋ ਗਈ। ਰਾਜੇ ਨੇ (ਫਲ) ਹੱਥ ਵਿਚ ਲੈ ਕੇ ਮਨ ਵਿਚ ਸੋਚ ਕੀਤੀ ਕਿ ਇਹ ਉਹੀ ਫਲ ('ਦ੍ਰੁਮ') ਹੈ ਜੋ ਮੈਂ ਇਸਤਰੀ (ਰਾਣੀ) ਨੂੰ ਦਿੱਤਾ ਸੀ। ੩੩।

ਭਾਤਿ ਭਾਤਿ ਤਿਹ ਲੀਨੋ ਸੋਧ ਬਨਾਇ ਕੈ।
ਤਿਹ ਬੇਸ੍ਰਾ ਕੋ ਪੂਛਯੋ ਨਿਕਟਿ ਬੁਲਾਇ ਕੈ।
ਸਾਚ ਕਹੋ ਮੁਹਿ ਯਹ ਫਲ ਤੈ ਕਹ ਤੇ ਲਹਿਯੋ।
ਹੋ ਹਾਥ ਜੋਰਿ ਤਿਨ ਬਚਨ ਨਿਪਤਿ ਸੋ ਯੋ ਕਹਿਯੋ। ੩੪।

ਤੁਮ ਅਪਨੇ ਚਿਤ ਜਿਹ ਰਾਨੀ ਕੇ ਕਰ ਦਿਯੋ।
ਤਾ ਕੋ ਏਕ ਚੰਡਾਰ ਮੋਹਿ ਕਰਿ ਮਨੁ ਲਿਯੋ।
ਤਵਨ ਨੀਚ ਮੁਹਿ ਉਪਰ ਰਹਿਯੋ ਬਿਕਾਇ ਕੈ।
ਤਵ ਤ੍ਰਿਯ ਤਿਹ ਦਿਯ ਤਿਨ ਮੁਹਿ ਦਯੋ ਬਨਾਇ ਕੈ। ੩੫।

ਮੈ ਲਖਿ ਤੁਮਰੋ ਰੂਪ ਰਹੀ ਉਰਝਾਇ ਕੈ।
ਹਰਅਰਿ ਸਰ ਤਨ ਬਧੀ ਸੁ ਗਈ ਬਿਕਾਇ ਕੈ।
ਸਦਾ ਤਰਨਿ ਤਾ ਕੋ ਫਲੁ ਹਮ ਤੇ ਲੀਜਿਯੈ।
ਹੋ ਕਾਮ ਕੇਲ ਮੁਹਿ ਸਾਥ ਹਰਖ ਸੋ ਕੀਜਿਯੈ। ੩੬।

ਤੁਮ ਤਿਹ ਤ੍ਰਿਯ ਜੋ ਦਯੋ ਫਲ ਅਤਿ ਰੁਚਿ ਮਾਨਿ ਕੈ।
ਤਿਨ ਲੈ ਦਿਯੋ ਚੰਡਾਰਹਿ ਅਤਿ ਹਿਤੁ ਠਾਨਿ ਕੈ।
ਉਨ ਮੁਹਿ ਮੈ ਤੁਹਿ ਦਿਯੋ ਸੁ ਬਿਰਹਾ ਕੀ ਦਹੀ।
ਹੋ ਨਿਰਖਿ ਤਿਹਾਰੀ ਪ੍ਰਭਾ ਦਿਵਾਨੀ ਹੈ ਰਹੀ। ੩੭।

ਹੈ ਤਵ ਪ੍ਰਭਾ ਬਿਲੋਕਿ ਰਹੀ ਉਰਝਾਇ ਕੈ।
ਗ੍ਰਿਹ ਸਿਗਰੇ ਕੀ ਸੰਗ੍ਯਾ ਦਈ ਭੁਲਾਇ ਕੈ।
ਅਮਰ ਅਜਰ ਫਲ ਤੁਮ ਕੋ ਦੀਨੋ ਆਨਿ ਕਰਿ।
ਹੋ ਤਾ ਤੇ ਮਦਨ ਸੰਤਾਪ ਨਿਪਤਿ ਹਮਰੋ ਪ੍ਰਹਰਿ। ੩੮।

ਧੰਨੁਯ ਧੰਨੁਯ ਤਾ ਕੋ ਤਬ ਨਿਪਤਿ ਉਚਾਰਿਯੋ।
ਭਾਤਿ ਭਾਤਿ ਸੋ ਤਾ ਕੇ ਸੰਗ ਬਿਹਾਰਿਯੋ।
ਲਪਟਿ ਲਪਟਿ ਬੇਸ੍ਰਾ ਹੂੰ ਗਈ ਬਨਾਇ ਕੈ।
ਹੋ ਅਪ੍ਰਮਾਨ ਦੁਤਿ ਹੋਰਿ ਰਹੀ ਉਰਝਾਇ ਕੈ। ੩੯।

ਮਨ ਭਾਵੰਤੋ ਮੀਤ ਜਵਨ ਦਿਨ ਪਾਈਯੈ।
ਤਵਨ ਘਰੀ ਕੇ ਪਲ ਪਲ ਬਲਿ ਬਲਿ ਜਾਈਯੈ।
ਲਪਟਿ ਲਪਟਿ ਕਰਿ ਤਾ ਸੋ ਅਧਿਕ ਬਿਹਾਰੀਯੈ।
ਹੋ ਤਤਖਿਨ ਦ੍ਰੁਪ ਕੰਦ੍ਰੁਪ ਕੋ ਸਕਲ ਨਿਵਾਰੀਯੈ। ੪੦।

ਸਵੈਯਾ

ਬਾਲ ਕੋ ਰੂਪ ਬਿਲੋਕਿ ਕੈ ਲਾਲ ਕਛੂ ਹਸਿ ਕੈ ਅਸ ਬੈਨ ਉਚਾਰੇ।
ਤੈ ਅਟਕੀ ਸੁਨਿ ਸੁੰਦਰਿ ਮੇ ਪਰ ਐਸੇ ਨ ਸੁੰਦਰ ਅੰਗ ਹਮਾਰੇ।
ਜੀਬੋ ਘਨੇ ਸਿਗਰੇ ਜਗ ਚਾਹਤ ਸੋ ਨ ਰੁਚਿਯੋ ਚਿਤ ਮਾਝਿ ਤਿਹਾਰੇ।
ਆਨਿ ਜਰਾਰਿ ਦਯੋ ਹਮ ਕੋ ਫਲੁ ਦਾਸ ਭਏ ਹਮ ਆਜੁ ਤਿਹਾਰੇ। ੪੧।

ਉਸ ਨੇ ਕਈ ਢੰਗਾਂ ਨਾਲ ਇਸ ਦੀ ਪਤਤਾਲ ਕੀਤੀ। ਉਸ ਵੇਸਵਾ ਨੂੰ ਕੋਲ ਬੁਲਾ ਕੇ ਪੁਛਿਆ--ਮੈਨੂੰ ਸਚ ਦਸ, ਤੂੰ ਇਹ ਫਲ ਕਿਸ ਤੋਂ ਲਿਆ ਹੈ। ਉਸ ਨੇ ਹਥ ਜੋੜ ਕੇ ਰਾਜੇ ਨੂੰ ਇਸ ਤਰ੍ਹਾਂ ਕਿਹਾ--।੩੪।

(ਹੇ ਰਾਜਨ!) ਤੁਸੀਂ (ਜੋ ਫਲ) ਆਪਣੇ ਚਿਤ ਤੋਂ ਜਿਸ ਰਾਣੀ ਦੇ ਹੱਥ ਵਿਚ ਦਿੱਤਾ ਸੀ, ਉਸ ਰਾਣੀ ਦਾ ਮਨ ਇਕ ਚੰਡਾਲ ਨੇ ਮੋਹ ਲਿਆ ਸੀ। ਉਹ ਨੀਚ (ਚੰਡਾਲ) ਮੇਰੇ ਉਪਰ ਵੀ ਵਿਕਿਆ ਹੋਇਆ ਸੀ। ਤੁਹਾਡੀ ਇਸਤਰੀ ਨੇ ਉਸ ਨੂੰ ਦੇ ਦਿੱਤਾ ਅਤੇ ਉਸ ਨੇ ਫਿਰ ਮੈਨੂੰ ਦੇ ਦਿੱਤਾ।੩੫।

ਮੈਂ ਤੁਹਾਡਾ ਰੂਪ ਵੇਖ ਕੇ ਅਟਕੀ ਹੋਈ ਹਾਂ। ਸ਼ਿਵ ਦੇ ਵੈਰੀ ਕਾਮ ਦੇਵ ਦੇ ਬਾਣਾਂ ਨਾਲ ਵਿੰਨ੍ਹੀ ਹੋਈ (ਤੁਹਾਡੇ ਉਤੇ) ਵਿਕੀ ਹੋਈ ਹਾਂ। ਸਦਾ ਜਵਾਨ ਰਖਣ ਵਾਲਾ ਇਹ ਫਲ ਮੇਰੇ ਤੋਂ ਲੈ ਲਵੋ ਅਤੇ ਮੇਰੇ ਨਾਲ ਪ੍ਰਸੰਨਤਾ ਪੂਰਵਕ ਕਾਮ-ਕ੍ਰੀੜਾ ਕਰੋ।੩੬।

ਤੁਸੀਂ ਜੋ ਇਹ ਫਲ ਉਸ ਇਸਤਰੀ (ਰਾਣੀ) ਨੂੰ ਬਹੁਤ ਪ੍ਰਸੰਨ ਹੋ ਕੇ ਦਿੱਤਾ ਸੀ। ਉਸ ਨੇ ਚੰਡਾਲ ਨਾਲ ਪ੍ਰੀਤ ਪਾ ਕੇ (ਉਸ ਨੂੰ) ਦੇ ਦਿੱਤਾ। ਉਸ (ਚੰਡਾਲ ਨੇ ਫਲ) ਮੈਨੂੰ (ਦੇ ਦਿੱਤਾ) ਅਤੇ ਮੈਂ ਵਿਯੋਗ ਦੀ ਸੜੀ ਹੋਈ ਨੇ ਤੁਹਾਨੂੰ ਦੇ ਦਿੱਤਾ। ਮੈਂ ਤੁਹਾਡੀ ਖੂਬਸੂਰਤੀ ਵੇਖ ਕੇ ਦੀਵਾਨੀ ਹੋ ਗਈ ਹਾਂ।੩੭।

ਮੈਂ ਤੁਹਾਡੀ ਪ੍ਰਭਾ ਨੂੰ ਵੇਖ ਕੇ ਮੋਹਿਤ ਹੋ ਗਈ ਹਾਂ। (ਮੈਂ) ਸਾਰੇ ਘਰ ਦੀ ਸੁੱਧ ਬੁੱਧ ਭੁਲਾ ਦਿੱਤੀ ਹੈ। (ਇਸ ਲਈ ਇਹ) ਅਮਰ ਅਜਰ ਫਲ ਤੁਹਾਨੂੰ ਲਿਆ ਕੇ ਦਿੱਤਾ ਹੈ। (ਇਸ ਲਈ) ਹੇ ਰਾਜਨ! ਮੇਰੀ ਕਾਮ-ਪੀੜਾ ਨੂੰ ਸੰਤੁਸ਼ਟ ਕਰੋ।੩੮।

ਤਦ ਰਾਜੇ ਨੇ ਉਸ ਨੂੰ ਧੰਨ ਧੰਨ ਕਿਹਾ ਅਤੇ ਭਾਂਤ ਭਾਂਤ ਨਾਲ ਉਸ ਨਾਲ ਰਮਣ ਕੀਤਾ। ਵੇਸਵਾ ਵੀ ਉਸ ਨਾਲ ਚੰਗੀ ਤਰ੍ਹਾਂ ਲਿਪਟਦੀ ਗਈ ਅਤੇ ਉਸ ਦੀ ਅਨੂਪਮ ਸੁੰਦਰਤਾ ਨੂੰ ਵੇਖ ਕੇ ਅਟਕ ਗਈ।੩੯।

ਜਿਸ ਦਿਨ ਮਨ ਭਾਉਂਦਾ ਮਿਤਰ ਪ੍ਰਾਪਤ ਹੋ ਜਾਏ, ਤਾਂ ਉਸ ਘੜੀ ਦੇ ਪਲ ਪਲ ਤੋਂ ਵਾਰੇ ਵਾਰੇ ਜਾਈਏ। ਲਿਪਟ ਲਿਪਟ ਕੇ ਉਸ ਨਾਲ ਅਧਿਕ ਰਮਣ ਕਰੀਏ। ਅਤੇ ਉਸ ਛਿਣ ਕਾਮ ਦੇਵ ਦਾ ਸਾਰਾ ਘਮੰਡ ਦੂਰ ਕਰ ਦੇਈਏ। ੪੦।

ਸਵੈਯਾ

ਰਾਜੇ ਨੇ ਵੇਸਵਾ ਦਾ ਰੂਪ ਵੇਖ ਕੇ ਅਤੇ ਹਸ ਕੇ ਕੁਝ ਬਚਨ ਉਚਾਰੇ--ਹੇ ਸੁੰਦਰੀ! ਸੁਣ, ਤੂੰ ਮੇਰੇ ਉਤੇ ਅਟਕੀ ਹੈਂ, ਪਰ ਮੇਰੇ ਇਤਨੇ ਸੁੰਦਰ ਅੰਗ ਤਾਂ ਨਹੀਂ ਹਨ। ਸਾਰਾ ਜਗਤ ਬਹੁਤ ਜੀਉਣਾ ਚਾਹੁੰਦਾ ਹੈ, ਪਰ ਇਹ ਗੱਲ ਤੇਰੇ ਚਿਤ ਨੂੰ ਕਿਉਂ ਨ ਚੰਗੀ ਲਗੀ। ਇਹ ਬੁਢਾਪੇ ਦਾ ਵੈਰੀ ਜਾਂ ਅਮਰ ('ਜਰਾਰਿ') ਫਲ ਮੈਨੂੰ ਆਣ ਦਿੱਤਾ ਹੈ। ਇਸ ਲਈ ਅਜ ਮੈਂ ਤੇਰਾ ਦਾਸ ਹੋ ਗਿਆ ਹਾਂ।੪੧।

ਬੇਸ੍ਰਾ ਵਾਰ

ਨੈਨ ਲਗੇ ਜਬ ਤੇ ਤੁਮ ਸੋ ਤਬ ਤੇ ਤਵ ਹੋਰਿ ਪ੍ਰਭਾ ਬਲਿ ਜਾਊ।
 ਭੋਨ ਭੰਡਾਰ ਸੁਹਾਤ ਨ ਮੋ ਕਹ ਸੇਵਤ ਹੂੰ ਬਿਝ ਕੈ ਬਰਾਊ।
 ਜੈਤਿਕ ਆਪਨੀ ਆਰਬਲਾ ਸਭ ਮੀਤ ਕੇ ਉਪਰ ਵਾਰਿ ਬਹਾਊ।
 ਕੇਤਿਕ ਬਾਤ ਜਰਾਰਿ ਸੁਨੋ ਫਲ ਪ੍ਰਾਨ ਦੈ ਮੋਲ ਪਿਯਾ ਕਹ ਲ੍ਯਾਊ। ੪੨।

ਤੈ ਜੁ ਦਿਯੋ ਤੀਯ ਕੋ ਫਲ ਥੋ ਦਿਜ ਤੇ ਕਰਿ ਕੋਟਿਕੁਪਾਇ ਲੀਯੋ।
 ਸੋਊ ਲੈ ਕਰ ਜਾਰ ਕੋ ਦੇਤ ਭਈ ਤਿਨ ਰੀਝਿ ਕੈ ਮੋ ਪਰ ਮੋਹਿ ਦੀਯੋ।
 ਨ੍ਰਿਪ ਹੋ ਅਟਕੀ ਤਵ ਹੋਰਿ ਪ੍ਰਭਾ ਤਨ ਕੋ ਤਨਿ ਕੈ ਨਹਿ ਤਾਪ ਕੀਯੋ।
 ਤਿਹ ਖਾਹੁ ਹਮੈ ਸੁਖ ਦੇਹ ਦਿਯੋ ਨ੍ਰਿਪ ਰਾਜ ਕਰੇ ਜੁਗ ਚਾਰ ਜੀਯੋ। ੪੩।

ਭਰਬਰਿ ਬਾਚ

ਅਤਿਲ

ਪ੍ਰਿੰਗ ਮੁਹਿ ਕੋ ਮੈ ਜੁ ਫਲੁ ਤ੍ਰਿਯਹਿ ਦੈ ਡਾਰਿਯੋ।
 ਪ੍ਰਿੰਗ ਤਿਹ ਦਿਯੋ ਚੰਡਾਰ ਜੁ ਧ੍ਰਮ ਨ ਬਿਚਾਰਿਯੋ।
 ਪ੍ਰਿੰਗ ਤਾ ਕੋ ਤਿਨ ਤ੍ਰਿਯ ਰਾਨੀ ਸੀ ਪਾਇ ਕੈ।
 ਹੋ ਦਯੋ ਬੇਸ੍ਰਹਿ ਪਰਮ ਪ੍ਰੀਤਿ ਉਪਜਾਇ ਕੈ। ੪੪।

ਸਵੈਯਾ

ਆਧਿਕ ਆਪੁ ਭਖ੍ਯੋ ਨ੍ਰਿਪ ਲੈ ਫਲ ਆਧਿਕ ਰੂਪਮਤੀ ਕਹ ਦੀਨੋ।
 ਯਾਰ ਕੈ ਟੂਕ ਹਜਾਰ ਕਰੇ ਗਹਿ ਨਾਰਿ ਭਿਟ੍ਯਾਰ ਤਿਨੈ ਬਧਿ ਕੀਨੋ।
 ਭੋਨ ਭੰਡਾਰ ਬਿਸਾਰ ਸਭੈ ਕਛੁ ਰਾਮ ਕੋ ਨਾਮੁ ਹ੍ਰਿਦੈ ਦ੍ਰਿੜ ਚੀਨੋ।
 ਜਾਇ ਬਸ੍ਯੋ ਤਬ ਹੀ ਬਨ ਮੈ ਨ੍ਰਿਪ ਭੇਸ ਕੋ ਤ੍ਯਾਗ ਜੁਗੇਸ ਕੋ ਲੀਨੋ। ੪੫।

ਦੋਹਰਾ

ਬਨ ਭੀਤਰ ਭੇਟਾ ਭਈ ਗੋਰਖ ਸੰਗ ਸੁ ਧਾਰ।
 ਰਾਜ ਤ੍ਯਾਗ ਅੰਮ੍ਰਿਤ ਲਯੋ ਭਰਬਿਰ ਰਾਜ ਕੁਮਾਰ। ੪੬।

ਸਵੈਯਾ

ਰੋਵਤ ਹੈ ਸੁ ਕਹੂੰ ਪੁਰ ਕੇ ਜਨ ਬੋਰੇ ਸੇ ਡੋਲਤ ਜ੍ਯੋ ਮਤਵਾਰੇ।
 ਫਾਰਤ ਚੀਰ ਸੁ ਬੀਰ ਗਿਰੇ ਕਹੂੰ ਜੂਝੈ ਹੈ ਖੇਤ ਮਨੋ ਜੁਝਿਯਾਰੇ।
 ਰੋਵਤ ਨਾਰ ਅਪਾਰ ਕਹੂੰ ਬਿਸੰਭਾਰਿ ਭਈ ਕਰਿ ਨੈਨਨ ਤਾਰੇ।
 ਤ੍ਯਾਗ ਕੈ ਰਾਜ ਸਮਾਜ ਸਭੈ ਮਹਾਰਾਜ ਸਖੀ ਬਨ ਆਜੁ ਪਧਾਰੇ। ੪੭।

ਵੇਸਵਾ ਨੇ ਕਿਹਾ]

(ਹੇ ਰਾਜਨ!) ਸੁਣੋ, ਜਦ ਦੀਆਂ ਤੁਹਾਡੇ ਨਾਲ ਅੱਖਾਂ ਲਗੀਆਂ ਹਨ, ਉਦੋਂ ਤੋਂ ਤੁਹਾਡੀ ਸੁੰਦਰਤਾ ਵੇਖ ਕੇ ਬਲਿਹਾਰੀ ਜਾ ਰਹੀ ਹਾਂ। ਮਹੱਲ ਅਤੇ ਭੰਡਾਰ ਮੈਨੂੰ ਚੰਗੇ ਨਹੀਂ ਲਗਦੇ ਅਤੇ ਸੁੱਤੀ ਹੋਈ ਚੌਂਕ ਕੇ ਬਰੜਾਉਣ ਲਗਦੀ ਹਾਂ। (ਮੇਰੀ) ਜਿਤਨੀ ਵੀ ਆਯੂ ਹੈ, ਸਾਰੀ ਮਿਤਰ ਉਪਰੋਂ ਵਾਰ ਦੇਣਾ ਚਾਹੁੰਦੀ ਹਾਂ। ਅਮਰ ('ਜਰਾਰਿ') ਫਲ ਦੀ ਕੀ ਗੱਲ ਹੈ, ਮੈਂ ਤਾਂ ਪ੍ਰਾਣਾਂ ਦਾ ਮੁੱਲ ਤਾਰ ਕੇ ਪ੍ਰੀਤਮ ਨੂੰ ਪ੍ਰਾਪਤ ਕਰ ਲਵਾਂਗੀ। ੪੨।

ਤੁਸੀਂ ਜੋ ਫਲ ਇਸਤਰੀ (ਰਾਣੀ) ਨੂੰ ਦਿੱਤਾ ਸੀ, ਉਹ ਬ੍ਰਾਹਮਣ ਨੇ ਬਹੁਤ ਉਪਾ ਕਰ ਕੇ ਪ੍ਰਾਪਤ ਕੀਤਾ ਸੀ। ਉਸ ਨੂੰ ਲੈ ਕੇ (ਰਾਣੀ ਨੇ) ਯਾਰ ਨੂੰ ਦੇ ਦਿੱਤਾ ਅਤੇ ਉਸ (ਯਾਰ) ਨੇ ਪ੍ਰਸੰਨ ਹੋ ਕੇ ਮੈਨੂੰ ਦੇ ਦਿੱਤਾ। ਹੇ ਰਾਜਨ! ਤੇਰੇ ਸ਼ਰੀਰ ਦੀ ਸੁੰਦਰਤਾ ਨੂੰ ਵੇਖ ਕੇ ਮੈਂ ਅਟਕ ਗਈ ਹਾਂ, (ਇਸ ਲਈ ਮੈਨੂੰ ਫਲ ਦਿੰਦਿਆਂ) ਕੋਈ ਦੁਖ ਨਹੀਂ ਹੋਇਆ। (ਤੁਸੀਂ) ਇਸ ਫਲ ਨੂੰ ਖਾਓ, ਮੈਨੂੰ ਦੇਹ ਦਾ ਸੁਖ ਦਿਓ ਅਤੇ ਹੇ ਰਾਜਾ ਜੀ! (ਤੁਸੀਂ) ਚਾਰ ਯੁਗਾਂ ਤਕ ਰਾਜ ਕਰੋ। ੪੩।

ਭਰਥਰੀ ਨੇ ਕਿਹਾ--

ਅੰਤਲ

ਮੈਨੂੰ ਪਿੱਕਾਰ ਹੈ ਜੋ ਉਹ ਫਲ ਇਸਤਰੀ (ਰਾਣੀ) ਨੂੰ ਦੇ ਦਿੱਤਾ ਸੀ। ਉਸ (ਰਾਣੀ) ਨੂੰ ਵੀ ਪਿੱਕਾਰ ਹੈ (ਜਿਸ ਨੇ ਇਹ ਫਲ) ਧਰਮ ਨੂੰ ਵਿਚਾਰੇ ਬਿਨਾ ਚੰਡਾਲ ਨੂੰ ਦੇ ਦਿੱਤਾ। (ਉਸ (ਚੰਡਾਲ) ਨੂੰ ਵੀ ਪਿੱਕਾਰ ਹੈ ਜਿਸ ਨੇ ਰਾਣੀ ਵਰਗੀ ਇਸਤਰੀ ਪ੍ਰਾਪਤ ਕਰ ਕੇ (ਉਹ ਫਲ) ਇਕ ਵੇਸਵਾ ਨਾਲ ਬਹੁਤ ਪ੍ਰੀਤ ਪੈਦਾ ਕਰ ਕੇ ਦੇ ਦਿੱਤਾ। ੪੪।

ਸਵੈਯਾ

ਰਾਜੇ ਨੇ ਫਲ ਲੈ ਕੇ ਅੱਧਾ ਆਪ ਖਾਇਆ ਅਤੇ ਅੱਧਾ ਰੂਪਮਤੀ (ਵੇਸਵਾ) ਨੂੰ ਦੇ ਦਿੱਤਾ। (ਉਸ) ਯਾਰ (ਚੰਡਾਲ) ਦੇ ਹਜ਼ਾਰ ਟੋਟੇ ਕਰ ਦਿੱਤੇ ਅਤੇ ਰਾਣੀ ਤੇ ਦਾਸੀ ('ਭਿਟਯਾਰ' ਰਾਣੀ ਦਾ ਚੰਡਾਲ ਨਾਲ ਮੇਲ ਕਰਾਉਣ ਵਾਲੀ) ਨੂੰ ਮਾਰ ਦਿੱਤਾ। ਮਹੱਲ, ਖਜ਼ਾਨੇ ਅਤੇ ਹੋਰ ਸਭ ਕੁਝ ਵਿਸਾਰ ਕੇ ਰਾਮ ਨਾਮ ਨੂੰ ਹਿਰਦੇ ਵਿਚ ਦ੍ਰਿੜ੍ਹ ਕਰ ਲਿਆ। (ਭਰਥਰੀ ਨੇ) ਰਾਜੇ ਵਾਲੇ ਬਸਤ੍ਰ ਤਿਆਗ ਕੇ ਜੋਗੀ ਵਾਲਾ ਭੇਖ ਕਰ ਲਿਆ ਅਤੇ ਬਨ ਵਿਚ ਜਾ ਟਿਕਿਆ। ੪੫।

ਦੌਹਰਾ

(ਰਾਜੇ ਦੀ) ਬਨ ਵਿਚ ਗੋਰਖਨਾਥ ਨਾਲ ਭੇਟ ਹੋਈ ਅਤੇ ਰਾਜ-ਪਾਟ ਤਿਆਗ ਕੇ ਭਰਥਰੀ ਰਾਜ ਕੁਮਾਰ ਨੇ ਅੰਮ੍ਰਿਤ ਪ੍ਰਾਪਤ ਕੀਤਾ। ੪੬।

ਸਵੈਯਾ

ਕਿਤੇ ਨਗਰ ਦੇ ਲੋਕ ਰੋਂਦੇ ਹਨ ਅਤੇ ਬੌਰਿਆਂ ਵਾਂਗ ਮਤਵਾਲੇ ਹੋਏ ਡੋਲਦੇ ਫਿਰਦੇ ਹਨ। ਕਿਤੇ ਸੂਰਮੇ ਬਸਤ੍ਰ ਪਾੜ ਕੇ ਇਸ ਤਰ੍ਹਾਂ ਡਿਗੇ ਪਏ ਹਨ, ਮਾਨੋ ਯੁੱਧ-ਭੂਮੀ ਵਿਚ ਯੋਧੇ ਜੂਝੇ ਪਏ ਹੋਣ। ਕਿਤੇ ਬੇਸ਼ੁਮਾਰ ਇਸਤਰੀਆਂ ਰੋ ਰਹੀਆਂ ਹਨ ਅਤੇ ਬਿਨਾ ਨੈਣ ਝਮਕਾਏ ਬੇਹੋਸ਼ ਪਈਆਂ ਹਨ। (ਅਤੇ ਕਹਿੰਦੀਆਂ ਫਿਰਦੀਆਂ ਹਨ--) ਹੇ ਸਖੀ! ਸਾਰੇ ਰਾਜ-ਪਾਟ ਨੂੰ ਛੱਡ ਕੇ ਮਹਾਰਾਜ ਅਜ ਬਨ ਨੂੰ ਚਲੇ ਗਏ ਹਨ। ੪੭।

ਨਿਜੁ ਨਾਰਿ ਨਿਹਾਰਿ ਕੈ ਭਰਥ ਕੁਮਾਰਿ ਬਿਸਾਰਿ ਸੰਭਾਰਿ ਛਕੀ ਮਨ ਮੈ।
 ਕਹੂੰ ਹਾਰ ਗਿਰੈ ਕਹੂੰ ਬਾਰ ਲਸੈ ਕਛੁ ਨੈਕੁ ਪ੍ਰਭਾ ਨ ਰਹੀ ਤਨ ਮੈ।
 ਝਖ ਕੇਤੁਕ ਬਾਨਨ ਪੀੜਤ ਭੀ ਮਨ ਜਾਇ ਰਹਿਯੋ ਮਨ ਮੋਹਨ ਮੈ।
 ਮਨੋ ਦੀਪਕ ਭੇਦ ਸੁਨੋ ਸੁਰ ਨਾਦ ਮ੍ਰਿਗੀ ਗਨ ਜਾਨੁ ਬਿਧੀ ਮਨ ਮੈ। ੪੮।

ਦੋਹਰਾ

ਅਨਿਕ ਜਤਨ ਕਰਿ ਕਰਿ ਤ੍ਰਿਯਾ ਹਾਰਤ ਭਈ ਅਨੇਕ।
 ਬਨ ਹੀ ਕੋ ਨ੍ਰਿਪ ਜਾਤ ਭਯੋ ਮਾਨਿਯੋ ਬਚਨ ਨ ਏਕ। ੪੯।
 ਜਬ ਰਾਜਾ ਬਨ ਮੈ ਗਏ ਗੋਰਖ ਗੁਰੂ ਬੁਲਾਇ।
 ਬਹੁਰਿ ਭਾਤਿ ਸਿਫੁਯਾ ਦਈ ਤਾਹਿ ਸਿਖੁਯ ਨਹਰਾਇ। ੫੦।

ਭਰਥਰੀ ਬਾਰ

ਕਵਨ ਮਰੈ ਮਰੈ ਕਵਨ ਕਹਤ ਸੁਨਤ ਕਹ ਕੋਇ।
 ਕੋ ਰੋਵੈ ਕਵਨੈ ਹਸੈ ਕਵਨ ਜਰਾ ਜਿਤ ਹੋਇ। ੫੧।

ਚੌਪਈ

ਹਸਿ ਗੋਰਖ ਇਮਿ ਬਚਨ ਉਚਾਰੇ। ਸੁਨਹੁ ਭਰਥ ਹਰਿ ਰਾਜ ਹਮਾਰੇ।
 ਸਤਿ ਝੂਠ ਮੂਢਿ ਹੰਕਾਰਾ। ਕਬਹੂ ਮਰਤ ਨ ਬੋਲਨਹਾਰਾ। ੫੨।

ਦੋਹਰਾ

ਕਾਲ ਮਰੈ ਕਾਯਾ ਮਰੈ ਕਾਲੈ ਕਰਤ ਉਚਾਰ।
 ਜੀਭੈ ਗੁਨ ਬਖੁਯਾਨ ਹੀ ਸ੍ਰਵਨਨ ਸੁਨਤ ਸੁਧਾਰ। ੫੩।

ਚੌਪਈ

ਕਾਲ ਨੈਨ ਹੈ ਸਭਨ ਨਿਹਰਈ। ਕਾਲ ਬਕਤੁ ਹੈ ਬਾਕ ਉਚਰਈ।
 ਕਾਲ ਮਰਤ ਕਾਲ ਹੀ ਮਾਰੈ। ਭੂਲਾ ਲੋਗ ਭਰਮ ਬੀਚਾਰੈ। ੫੪।

ਦੋਹਰਾ

ਕਾਲ ਹਸਤ ਕਾਲੈ ਰੋਵਤ ਕਰਤ ਜਰਾ ਜਿਤ ਹੋਇ।
 ਕਾਲ ਪਾਇ ਉਪਜਤ ਸਭੈ ਕਾਲ ਪਾਇ ਬਧ ਹੋਇ। ੫੫।

ਚੌਪਈ

ਕਾਲੈ ਮਰਤ ਕਾਲ ਹੀ ਮਾਰੈ। ਭ੍ਰਮਿ ਭ੍ਰਮਿ ਪਿੰਡ ਅਵਾਰਾ ਪਾਰੈ।
 ਕਾਮ ਕ੍ਰੋਧ ਮੂਢਿ ਹੰਕਾਰਾ। ਏਕ ਨ ਮਰਿਯੋ ਸੁ ਬੋਲਣਹਾਰਾ। ੫੬।

ਭਰਥਰੀ ਕੁਮਾਰ ਨੂੰ ਵੇਖ ਕੇ ਉਸ ਦੀਆਂ ਇਸਤਰੀਆਂ ਹੋਸ਼ ਭੁਲਾ ਕੇ ਮਨ ਵਿਚ (ਦੁਖ ਨਾਲ) ਭਰੀਆਂ ਪਈਆਂ ਹਨ। ਕਿਤੇ (ਉਨ੍ਹਾਂ ਦੇ) ਹਾਰ ਡਿਗੇ ਪਏ ਹਨ, ਕਿਤੇ ਵਾਲ (ਖਿਲਰੇ ਹੋਏ) ਲਿਸ਼ਕ ਰਹੇ ਹਨ ਅਤੇ (ਕਿਸੇ ਦੇ) ਤਨ ਵਿਚ ਜ਼ਰਾ ਜਿੰਨੀ ਵੀ ਸ਼ੋਭਾ ਨਹੀਂ ਰਹੀ ਹੈ। ਕਈ ਕਾਮ ਦੇਵ ('ਝਖ ਕੇਤੁ') ਦੇ ਬਾਣ ਲਗਣ ਨਾਲ ਦੁਖੀ ਹੋ ਗਈਆਂ ਹਨ ਅਤੇ ਉਨ੍ਹਾਂ ਦਾ ਮਨ ਮਨਮੋਹਨ ਪਾਸ ਚਲਾ ਗਿਆ ਹੈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਦੀਪਕ ਦਾ ਭੇਦ (ਪਰਵਾਨਿਆਂ ਨੇ ਪਾ ਲਿਆ ਹੋਵੇ) ਜਾਂ ਮਾਨੋ ਘੰਡਾ ਹੋੜੇ ਦਾ ਨਾਦ ਸੁਣ ਕੇ ਬਹੁਤ ਸਾਰੀਆਂ ਹਿਰਨੀਆਂ ਮਨ ਵਿਚ ਵਿੰਨ੍ਹੀਆਂ ਗਈਆਂ ਹੋਣ। ੪੮।

ਦੋਹਰਾ

ਅਨੇਕਾਂ ਇਸਤਰੀਆਂ ਕਈ ਪ੍ਰਕਾਰ ਦੇ ਯਤਨ ਕਰ ਕਰ ਕੇ ਹਾਰ ਗਈਆਂ, ਪਰ ਰਾਜਾ ਬਨ ਨੂੰ ਚਲਾ ਗਿਆ ਅਤੇ ਕਿਸੇ ਇਕ ਦੀ ਵੀ ਗੱਲ ਨ ਮੰਨੀ। ੪੯। ਜਦ ਰਾਜਾ ਬਨ ਵਿਚ ਗਿਆ (ਤਾਂ) ਗੁਰੂ ਗੋਰਖ ਨਾਥ ਨੇ ਬੁਲਾ ਲਿਆ। ਕਈ ਤਰ੍ਹਾਂ ਦੀ ਸਿਖਿਆ ਦੇ ਕੇ ਉਸ ਨੂੰ ਆਪਣਾ ਚੇਲਾ ਬਣਾ ਲਿਆ। ੫੦।

ਭਰਥਰੀ ਨੇ ਕਿਹਾ--

(ਹੇ ਗੁਰੂ ਗੋਰਖ ਨਾਥ! ਇਹ ਦਸੋ) ਕੌਣ ਮਰਦਾ ਹੈ, ਕੌਣ ਮਾਰਦਾ ਹੈ, ਕੌਣ ਕਹਿੰਦਾ ਹੈ, ਕੌਣ ਸੁਣਦਾ ਹੈ, ਕੌਣ ਰੋਂਦਾ ਹੈ, ਕੌਣ ਹਸਦਾ ਹੈ, ਕੌਣ ਬੁਢਾਪੇ ਨੂੰ ਜਿਤਣ ਵਾਲਾ ਹੈ?। ੫੧।

ਚੌਪਈ

ਗੋਰਖ ਨੇ ਹਸ ਕੇ ਇਸ ਤਰ੍ਹਾਂ ਕਿਹਾ--ਹੇ ਮੇਰੇ ਭਰਥਰੀ ਹਰਿ ਰਾਜਾ! ਸੁਣੋ। ਸਚ, ਝੂਠ ਅਤੇ ਹੰਕਾਰ ਮਰਦਾ ਹੈ, ਪਰ ਬੋਲਣ ਵਾਲੀ ਆਤਮਾ ਕਦੇ ਵੀ ਨਹੀਂ ਮਰਦੀ। ੫੨।

ਦੋਹਰਾ

ਕਾਲ ਮਰਦਾ ਹੈ, ਸ਼ਰੀਰ ਮਰਦਾ ਹੈ ਅਤੇ ਕਾਲ ਹੀ (ਬਚਨ) ਉਚਾਰਦਾ ਹੈ। ਜੀਭ ਦਾ ਗੁਣ ਬਖਾਨ ਕਰਨਾ ਹੈ ਅਤੇ ਕੰਨਾਂ ਦਾ ਕੰਮ ਪੂਰੀ ਤਰ੍ਹਾਂ ਸੁਣਨਾ ਹੈ। ੫੩।

ਚੌਪਈ

ਕਾਲ ਹੀ ਨੈਣ ਬਣ ਕੇ ਸਭ ਨੂੰ ਵੇਖਦਾ ਹੈ, ਕਾਲ ਮੁਖ ਬਣ ਕੇ ਬਾਣੀ (ਬੋਲ) ਉਚਾਰਦਾ ਹੈ। ਕਾਲ ਮਰਦਾ ਹੈ ਅਤੇ ਕਾਲ ਹੀ ਮਾਰਦਾ ਹੈ। (ਇਸ ਵਾਸਤਵਿਕਤਾ ਤੋਂ) ਭੁਲੇ ਹੋਏ ਲੋਕੀਂ ਭਰਮਾਂ ਵਿਚ ਪਏ ਹਨ। ੫੪।

ਦੋਹਰਾ

ਕਾਲ ਹੀ ਹਸਦਾ ਹੈ, ਕਾਲ ਹੀ ਰੋਂਦਾ ਹੈ, ਕਾਲ ਹੀ ਬੁਢਾਪੇ ਉਤੇ ਜਿਤ ਪ੍ਰਾਪਤ ਕਰਦਾ ਹੈ। ਕਾਲ ਪਾ ਕੇ ਹੀ ਸਭ ਪੈਦਾ ਹੁੰਦੇ ਹਨ ਅਤੇ ਕਾਲ ਪਾ ਕੇ ਹੀ ਮਰਦੇ ਹਨ। ੫੫।

ਚੌਪਈ

ਕਾਲ ਹੀ ਮਰਦਾ ਹੈ, ਕਾਲ ਹੀ ਮਾਰਦਾ ਹੈ। (ਕਾਲ ਹੀ) ਆਵਾਗਵਣ ਵਿਚ ਭਰਮ ਭਰਮ ਕੇ ਸ਼ਰੀਰ ('ਪਿੰਡ') ਧਾਰਨ ਕਰਦਾ ਹੈ। ਕਾਮ, ਕ੍ਰੋਧ ਅਤੇ ਹੰਕਾਰ ਮਰਦੇ ਹਨ, (ਪਰ ਕੇਵਲ) ਬੋਲਣ ਵਾਲਾ (ਕਰਤਾਰ) ਨਹੀਂ ਮਰਦਾ। ੫੬।

ਆਸਾ ਕਰਤ ਸਕਲ ਜਗ ਮਰਈ। ਕੋਨ ਪੁਰਖੁ ਆਸਾ ਪਰਹਰਈ।
ਜੋ ਨਰ ਕੋਊ ਆਸ ਕੋ ਤ੍ਯਾਗੈ। ਸੋ ਹਰਿ ਕੇ ਪਾਇਨ ਸੋ ਲਾਗੈ। ੫੭।

ਦੋਹਰਾ

ਆਸਾ ਕੀ ਆਸਾ ਪੁਰਖ ਜੋ ਕੋਊ ਤਜਤ ਬਨਾਇ।
ਪਾਪ ਪੁੰਨ੍ਯ ਸਰ ਤਰਿ ਤੁਰਤ ਪਰਮ ਪੁਰੀ ਕਹ ਜਾਇ। ੫੮।
ਜੁਯੋ ਸਮੁੰਦਹਿ ਗੰਗਾ ਮਿਲਤ ਸਹੰਸ ਧਾਰ ਕੈ ਸਾਜ।
ਤ੍ਯੋ ਗੋਰਖ ਰਿਖਿਰਾਜ ਸਿਯੋ ਆਜੁ ਮਿਲ੍ਯੋ ਨ੍ਰਿਪ ਰਾਜ। ੫੯।

ਚੌਪਈ

ਯਾਤੇ ਮੈ ਬਿਸਥਾਰ ਨ ਕਰੋ। ਗ੍ਰੰਥ ਬਢਨ ਤੇ ਅਤਿ ਚਿਤ ਡਰੋ।
ਤਾ ਤੇ ਕਥਾ ਨ ਅਧਿਕ ਬਢਾਈ। ਭੂਲ ਪਰੀ ਤਹ ਲੋਹੁ ਬਨਾਈ। ੬੦।

ਗੋਰਖ ਸੋ ਗੋਸਟਿ ਜਬ ਭਈ। ਰਾਜਾ ਕੀ ਦੁਰਮਤਿ ਸਭ ਗਈ।
ਸੀਖਤ ਗ੍ਯਾਨ ਭਲੀ ਬਿਧਿ ਭਯੋ। ਜਲ ਹੈ ਜੁਯੋ ਜਲ ਮੈ ਮਿਲਿ ਗਯੋ। ੬੧।

ਅਤਿਲ

ਏਕ ਮੁੰਡ ਭਰਥਰਿ ਘ੍ਰਿਤ ਚੁਅਤ ਨਿਹਾਰਿਯੋ।
ਹਸਿ ਹਸਿ ਤਾ ਸੋ ਬਚਨ ਇਹ ਭਾਤਿ ਉਚਾਰਿਯੋ।
ਜਿਨ ਕੋ ਲਗੇ ਕਟਾਛ ਰਾਜ ਤੇ ਖੋਵਹੀ।
ਹੋ ਤੁਹਿ ਕਰ ਲਾਗੇ ਤੈ ਕ੍ਯੋ ਮੂਢ ਨ ਰੋਵਹੀ। ੬੨।

ਚੌਪਈ

ਬੀਤਤ ਬਰਖ ਬਹੁਤ ਜਬ ਭਏ। ਭਰਥਰਿ ਦੇਸ ਆਪਨੇ ਗਏ।
ਚੀਨਤ ਏਕ ਚੰਚਲਾ ਭਈ। ਨਿਕਟ ਰਾਨਿਯਨ ਕੇ ਚਲਿ ਗਈ। ੬੩।

ਦੋਹਰਾ

ਸੁਨਿ ਰਾਨਿਯਨ ਐਸੇ ਬਚਨ ਰਾਜਾ ਲਿਯੋ ਬੁਲਾਇ।
ਭਾਤਿ ਭਾਤਿ ਰੋਦਨ ਕਰਤ ਰਹੀ ਚਰਨ ਲਪਟਾਇ। ੬੪।

ਸੌਰਠਾ

ਮਾਸਾ ਰਹਿਯੋ ਨ ਮਾਸ ਰਕਤ ਰੰਚ ਤਨ ਨ ਰਹਿਯੋ।
ਸ੍ਵਾਸ ਨ ਉਝ੍ਯੋ ਉਸਾਸ ਆਸ ਤਿਹਾਰੈ ਮਿਲਨ ਕੀ। ੬੫।

ਚੌਪਈ

ਜੋਗ ਕੀਯੋ ਪੂਰਨ ਭਯੋ ਨ੍ਰਿਪ ਬਰ। ਅਬ ਤੁਮ ਰਾਜ ਕਰੋ ਸੁਖ ਸੋ ਘਰ।
ਜੋ ਸਭਹਿਨ ਹਮ ਪ੍ਰਥਮ ਸੰਘਾਰੋ। ਤਾ ਪਾਛੇ ਬਨ ਓਰ ਸਿਧਾਰੋ। ੬੬।

ਆਸ਼ਾ ਕਰਦਿਆਂ ਕਰਦਿਆਂ ਸਾਰਾ ਜਗਤ ਮਰ ਜਾਂਦਾ ਹੈ। ਕੌਣ (ਅਜਿਹਾ) ਮਨੁੱਖ ਹੈ ਜੋ ਆਸ਼ਾ ਨੂੰ ਤਿਆਗਦਾ ਹੈ। ਜੋ ਕੋਈ ਵਿਅਕਤੀ ਆਸ਼ਾ ਨੂੰ ਤਿਆਗ ਦਿੰਦਾ ਹੈ ਉਹ ਪਰਮਾਤਮਾ ਦੇ ਪੈਰਾਂ ਵਿਚ ਸਥਾਨ ਪਾਂਦਾ ਹੈ।੫੨।

ਦੋਹਰਾ

ਆਸ਼ਾ ਦੀ ਆਸ ਜੋ ਕੋਈ ਵਿਅਕਤੀ ਤਿਆਗ ਦਿੰਦਾ ਹੈ, ਉਹ ਪਾਪ ਪੁੰਨ ਦੇ ਸਰੋਵਰ (ਜਗਤ) ਨੂੰ ਤੁਰਤ ਤਰ ਕੇ ਪਰਮ ਪੁਰੀ ਨੂੰ ਚਲਾ ਜਾਂਦਾ ਹੈ।੫੩। ਜਿਵੇਂ ਸਮੁੰਦਰ ਵਿਚ ਗੰਗਾ ਹਜ਼ਾਰਾਂ ਧਾਰਾਵਾਂ ਬਣਾ ਕੇ ਮਿਲ ਜਾਂਦੀ ਹੈ, ਉਸੇ ਤਰ੍ਹਾਂ ਰਿਖੀ ਰਾਜ ਗੋਰਖ ਨਾਲ ਸ਼ਿਰੋਮਣੀ ਰਾਜਾ (ਭਰਥਰੀ) ਮਿਲ ਗਿਆ ਹੈ।੫੪।

ਚੌਪਈ

ਇਸ ਲਈ ਮੈਂ ਹੋਰ ਵਿਸਤਾਰ ਵਿਚ ਨਹੀਂ ਪੈਂਦਾ ਕਿਉਂਕਿ ਗ੍ਰੰਥ ਦੇ ਵੱਧ ਜਾਣ ਤੋਂ ਮਨ ਵਿਚ ਡਰਦਾ ਹਾਂ। ਇਸ ਲਈ ਕਥਾ ਨੂੰ ਅਧਿਕ ਨਹੀਂ ਵਧਾਇਆ। (ਜੇ ਕਿਤੇ) ਭੁਲ ਹੋ ਗਈ ਹੋਵੇ ਤਾਂ ਸੁਧਾਰ ਲੈਣਾ।੬੦।

ਜਦ (ਰਾਜਾ ਭਰਥਰੀ ਹਰਿ ਦੀ) ਗੋਸਟਿ ਗੋਰਖ ਨਾਲ ਹੋਈ ਤਾਂ ਰਾਜੇ ਦੀ ਦੁਰ-ਬੁੱਧੀ ਖਤਮ ਹੋ ਗਈ। (ਉਸ ਨੇ) ਚੰਗੀ ਤਰ੍ਹਾਂ ਨਾਲ ਗਿਆਨ ਸਿਖ ਲਿਆ ਅਤੇ (ਗੋਰਖ ਨਾਲ ਇੰਜ ਮਿਲ ਗਿਆ) ਜਿਵੇਂ ਜਲ ਨਾਲ ਜਲ ਮਿਲ ਜਾਂਦਾ ਹੈ।੬੧।

ਅੰਤਲ

(ਕਿਸੇ ਦਿਨ ਭਿਖਿਆ ਮੰਗਦਿਆਂ) ਭਰਥਰੀ ਨੇ (ਇਕ ਚਰਖੇ ਦਾ) ਮੁੰਨਾ ਵੇਖਿਆ (ਜਿਸ ਵਿਚੋਂ ਗਰਮੀ ਕਰ ਕੇ) ਘਿਓ ਚੋ ਰਿਹਾ ਸੀ। (ਉਸ ਚਰਖਾ ਕੱਤਣ ਵਾਲੀ ਪ੍ਰਤਿ ਭਰਥਰੀ ਨੇ) ਹਸ ਕੇ ਇਸ ਤਰ੍ਹਾਂ ਬੋਲ ਉਚਾਰਿਆ। ਜਿਨ੍ਹਾਂ ਨੂੰ (ਇਸਤਰੀ ਦੀ) ਕਟਾਖ ਲਗ ਜਾਵੇ, ਉਹ ਰਾਜ ਖੋਹ ਦਿੰਦੇ ਹਨ। ਹੇ ਚਰਖੇ ਦੇ ਮੁੰਨੇ! ਤੈਨੂੰ ਤਾਂ (ਇਸਤਰੀ ਦੇ) ਹੱਥ ਲਗ ਗਏ ਹਨ, ਭਲਾ ਤੂੰ ਕਿਉਂ ਨ ਰੋਵੇਂ।੬੨।

ਚੌਪਈ

ਜਦ ਬਹੁਤ ਸਾਲ ਬੀਤ ਗਏ ਤਾਂ ਭਰਥਰੀ ਆਪਣੇ ਦੇਸ ਗਿਆ। (ਉਥੋਂ ਦੀ) ਇਕ ਇਸਤਰੀ ਨੇ (ਰਾਜੇ ਨੂੰ) ਪਛਾਣ ਲਿਆ ਅਤੇ ਰਾਣੀਆਂ ਦੇ ਕੋਲ ਚਲੀ ਗਈ।੬੩।

ਦੋਹਰਾ

ਅਜਿਹੀ ਗੱਲ ਸੁਣ ਕੇ ਰਾਣੀਆਂ ਨੇ ਰਾਜੇ ਨੂੰ (ਆਪਣੇ ਕੋਲ) ਬੁਲਾ ਲਿਆ। ਕਈ ਤਰ੍ਹਾਂ ਦਾ ਰੋਣਾ ਧੋਣਾ ਕਰ ਕੇ (ਰਾਜੇ ਦੇ) ਚਰਨਾਂ ਨਾਲ ਲਿਪਟ ਗਈਆਂ।੬੪।

ਸੌਰਠਾ

(ਰਾਣੀਆਂ ਕਹਿਣ ਲਗੀਆਂ--)ਸ਼ਰੀਰ ਵਿਚ ਮਾਸਾ ਜਿੰਨਾ ਵੀ ਮਾਸ ਨਹੀਂ ਰਿਹਾ ਅਤੇ ਨ ਹੀ ਰਤਾ ਜਿੰਨਾ ਲਹੂ ਰਿਹਾ ਹੈ। ਉਭੇ ਸੁਆਸਾਂ ਨਾਲ ਸੁਆਸ ਨਹੀਂ ਉਭੇ (ਕਿਉਂਕਿ) ਤੁਹਾਡੇ ਮਿਲਣ ਦੀ ਆਸ ਸੀ।੬੫।

ਚੌਪਈ

ਹੇ ਸ਼੍ਰੇਸ਼ਠ ਰਾਜੇ! ਤੁਸੀਂ ਯੋਗ ਸਾਧਨਾ ਕਰ ਕੇ ਪੂਰਨ ਹੋ ਗਏ ਹੋ। ਹੁਣ ਤੁਸੀਂ ਸੁਖ ਪੂਰਵਕ ਘਰ ਵਿਚ ਰਾਜ ਕਰੋ। ਜੇ (ਤੁਸੀਂ ਹੁਣ) ਅਸਾਂ ਸਾਰੀਆਂ ਨੂੰ ਪਹਿਲਾਂ ਮਾਰ ਦਿਓ ਤਾਂ ਪਿਛੋਂ ਬਨ ਵਲ ਜਾਓ।੬੬।

ਭਰਬਰਿ ਬਾਚ

ਦੋਹਰਾ

ਜੇ ਰਾਨੀ ਜੋਬਨ ਭਰੀ ਅਧਿਕ ਤਬੈ ਗਰਬਾਹਿ।
ਤੇ ਅਬ ਰੂਪ ਰਹਿਤ ਭਈ ਰਹਿਯੋ ਗਰਬ ਕਛੁ ਨਾਹਿ। ੬੭।

ਚੌਪਈ

ਅਬਲਾ ਹੁਤੀ ਤਰੁਨਿ ਤੇ ਭਈ। ਤਰੁਨਿ ਜੁ ਹੁਤੀ ਬ੍ਰਿਧ ਹੂ ਗਈ।
ਬਿਰਧਨਿ ਤੇ ਕੋਊ ਲਹੀ ਨ ਜਾਵੈ। ਚਿਤ ਕੋ ਇਹੈ ਅਸਚਰਜ ਆਵੈ। ੬੮।

ਜੇ ਰਾਨੀ ਜੋਬਨ ਕੀ ਭਰੀ। ਤੇ ਅਬ ਭਈ ਜਰਾ ਕੀ ਧਰੀ।
ਜੇ ਅਬਲਾ ਸੁੰਦਰ ਗਰਬਾਹੀ। ਤਿਨ ਕੋ ਰਹਿਯੋ ਗਰਬ ਕਛੁ ਨਾਹੀ। ੬੯।

ਦੋਹਰਾ

ਜੇ ਮਨ ਮੈ ਗਰਬਤ ਤਬੈ ਅਧਿਕ ਚੰਚਲਾ ਨਾਰਿ।
ਤੇ ਅਬ ਜੀਤਿ ਜਰਾ ਲਈ ਸਕਤ ਨ ਦੇਹ ਸੰਭਾਰਿ। ੭੦।

ਚੌਪਈ

ਜੇ ਜੇ ਤ੍ਰਿਯਾ ਤਬੈ ਗਰਬਾਹੀ। ਤਿਨ ਕੇ ਰਹਿਯੋ ਗਰਬ ਕਛੁ ਨਾਹੀ।
ਤਰੁਨੀ ਹੁਤੀ ਬਿਰਧ ਤੇ ਭਈ। ਠੌਰੈ ਠੌਰ ਔਰ ਹੂ ਗਈ। ੭੧।

ਕੇਸਨ ਪ੍ਰਭਾ ਜਾਤ ਨਹਿ ਕਹੀ। ਜਾਨੁਕ ਜਟਨ ਜਾਨਵੀ ਬਹੀ।
ਕੈਧੋ ਸਕਲ ਦੁਗਧ ਸੋ ਧੋਏ। ਤਾ ਤੇ ਸੇਤ ਬਰਨ ਕਚ ਹੋਏ। ੭੨।

ਦੋਹਰਾ

ਮੁਕਤਨ ਹੀਰਨ ਕੇ ਬਹੁਤ ਇਨ ਪਰ ਕੀਏ ਸਿੰਗਾਰ।
ਤਾ ਤੇ ਤਿਨ ਕੀ ਛਬਿ ਭਏ ਤਰੁਨਿ ਤਿਹਾਰੇ ਬਾਰ। ੭੩।
ਜੇ ਤਬ ਅਤਿ ਸੋਭਿਤ ਹੁਤੇ ਤਰੁਨਿ ਤਿਹਾਰੇ ਕੇਸ।
ਨੀਲ ਮਨੀ ਕੀ ਛਬਿ ਹੁਤੇ ਭਏ ਰੁਕਮ ਕੇ ਭੇਸ। ੭੪।

ਚੌਪਈ

ਕੈਧੋ ਸਕਲ ਪੁਹਪ ਗੁਹਿ ਡਾਰੇ। ਤਾ ਤੇ ਕਚ ਸਿਤ ਭਏ ਤਿਹਾਰੇ।
ਸਸਿ ਕੀ ਜੋਨਿ ਅਧਿਕਧੋ ਪਰੀ। ਤਾ ਤੇ ਸਕਲ ਸ੍ਯਾਮਤਾ ਹਰੀ। ੭੫।

ਭਰਥਰੀ ਨੇ ਕਿਹਾ--

ਦੋਹਰਾ

ਜਿਹੜੀਆਂ ਰਾਣੀਆਂ ਉਦੋਂ ਜੋਬਨਵੰਤ ਸਨ, ਅਤੇ ਬਹੁਤ ਹੰਕਾਰ ਕਰਦੀਆਂ ਸਨ, ਉਹ ਹੁਣ ਰੂਪ ਤੋਂ ਰਹਿਤ ਹੋ ਗਈਆਂ ਹਨ, ਉਨ੍ਹਾਂ ਵਿਚ ਕੁਝ ਵੀ ਹੰਕਾਰ ਨਹੀਂ ਰਿਹਾ।੬੭।

ਚੌਪਈ

ਜੇ (ਉਦੋਂ) ਅਬਲਾ ਸੀ, ਉਹ ਜਵਾਨ ਹੋ ਗਈ ਅਤੇ ਜੇ ਜੁਆਨ ਸੀ ਉਹ ਬੁੱਢੀ ਹੋ ਗਈ। ਜੇ ਬਿਰਥ ਸਨ (ਉਨ੍ਹਾਂ ਵਿਚੋਂ) ਕੋਈ ਦਿਸਦੀ ਨਹੀਂ ਹੈ। ਚਿਤ ਵਿਚ ਇਹੀ ਹੈਰਾਨੀ ਹੁੰਦੀ ਹੈ।੬੮।

ਜਿਹੜੀਆਂ ਰਾਣੀਆਂ (ਉਦੋਂ) ਜੋਬਨ ਨਾਲ ਭਰੀਆਂ ਹੋਈਆਂ ਸਨ, ਉਨ੍ਹਾਂ ਨੂੰ ਬੁਢਾਪੇ ਨੇ ਕਾਬੂ ਕਰ ਲਿਆ ਹੈ। ਜਿਹੜੀਆਂ ਇਸਤਰੀਆਂ ਸੁੰਦਰਤਾ ਕਰ ਕੇ ਹੰਕਾਰੀਆਂ ਹੋਈਆਂ ਸਨ, ਉਨ੍ਹਾਂ ਦਾ ਗਰਬ ਬਿਲਕੁਲ ਖਤਮ ਹੋ ਗਿਆ ਹੈ।੬੯।

ਦੋਹਰਾ

ਜੇ ਅਧਿਕ ਚੰਚਲ ਇਸਤਰੀਆਂ ਉਦੋਂ ਮਨ ਵਿਚ ਬਹੁਤ ਅਭਿਮਾਨ ਕਰਦੀਆਂ ਸਨ, ਉਨ੍ਹਾਂ ਨੂੰ ਹੁਣ ਬੁਢਾਪੇ ਨੇ ਜਿਤ ਲਿਆ ਹੈ, (ਉਹ) ਸ਼ਰੀਰ ਨੂੰ ਵੀ ਸੰਭਾਲ ਨਹੀਂ ਸਕਦੀਆਂ।੭੦।

ਚੌਪਈ

ਜੇ ਜੋ ਇਸਤਰੀਆਂ ਉਦੋਂ ਮਾਣ ਕਰਦੀਆਂ ਸਨ, ਉਨ੍ਹਾਂ ਦਾ ਹੁਣ ਕੁਝ ਵੀ ਮਾਣ ਨਹੀਂ ਰਿਹਾ। ਜੇ ਜਵਾਨ ਸਨ, ਉਹ ਬਿਰਥ ਹੋ ਗਈਆਂ ਹਨ। ਹੌਲੀ ਹੌਲੀ ਹੋਰ ਦੀਆਂ ਹੋਰ ਹੋ ਗਈਆਂ ਹਨ।੭੧।

(ਉਨ੍ਹਾਂ ਦੇ) ਕੇਸਾਂ ਦੀ ਸ਼ੋਭਾ ਦਾ ਵਰਣਨ ਨਹੀਂ ਕੀਤਾ ਜਾ ਸਕਦਾ ਸੀ, (ਪਰ ਹੁਣ ਉਹ ਇੰਜ ਪ੍ਰਤੀਤ ਹੋ ਰਹੇ ਹਨ) ਮਾਨੋ (ਸ਼ਿਵ ਦੀਆਂ) ਜਟਾਵਾਂ ਵਿਚ ਗੰਗਾ ਵਗ ਰਹੀ ਹੋਵੇ। ਜਾਂ ਸਾਰੇ ਕੇਸ ਦੁੱਧ ਨਾਲ ਧੋਏ ਗਏ ਹੋਣ, ਇਸ ਕਰ ਕੇ ਸਫੈਦ ਰੰਗ ਵਾਲੇ ਹੋ ਗਏ ਹਨ।੭੨।

ਦੋਹਰਾ

ਹੇ ਇਸਤਰੀਓ! (ਕਦੇ) ਇਨ੍ਹਾਂ ਉਤੇ ਹੀਰਿਆਂ ਅਤੇ ਮੋਤੀਆਂ ਦੇ ਸ਼ਿੰਗਾਰ ਕੀਤੇ ਹੁੰਦੇ ਸਨ, ਇਸ ਲਈ ਤੁਹਾਡੇ ਇਨ੍ਹਾਂ ਵਾਲਾਂ ਦੀ ਛਬੀ ਉਨ੍ਹਾਂ ਵਰਗੀ (ਸਫੈਦ) ਹੋ ਗਈ ਹੈ।੭੩। ਹੇ ਇਸਤਰੀਓ! ਤਦ ਜੋ ਤੁਹਾਡੇ ਕੇਸ ਬਹੁਤ ਸ਼ੋਭਦੇ ਸਨ, ਨੀਲਮਣੀ ਦੇ ਛਬੀ ਵਾਲੇ ਹੁੰਦੇ ਸਨ (ਹੁਣ) ਚਾਂਦੀ ਦੇ ਰੰਗ ਵਾਲੇ ਹੋ ਗਏ ਹਨ।੭੪।

ਚੌਪਈ

ਜਾਂ ਸਾਰਿਆਂ ਨਾਲ ਫੁਲ ਗੁੰਦ ਦਿੱਤੇ ਹੋਣ, ਇਸ ਲਈ ਤੁਹਾਡੇ ਵਾਲ ਸਫੈਦ ਹੋ ਗਏ ਹਨ। ਜਾਂ ਚੰਦ੍ਰਮਾ ਦੀ ਚਾਂਦਨੀ ('ਜੋਨਿ') ਅਧਿਕ ਪੈ ਗਈ ਹੈ, ਜਿਸ ਕਰ ਕੇ ਸਾਰਾ ਕਾਲਪਨ ਖਤਮ ਹੋ ਗਿਆ ਹੈ।੭੫।

ਅਤਿਲ

ਇਕ ਰਾਨੀ ਤਬ ਕਹਿਯੋ ਨਿਪਹਿ ਸਮਝਾਇ ਕੈ।
ਮੁਹਿ ਗੋਰਖ ਕਹਿ ਗਏ ਸੁਪਨ ਮੈ ਆਇ ਕੈ।
ਜਬ ਲੋ ਤ੍ਰਿਯਾ ਏ ਜਿਯਤ ਰਾਜ ਤਬ ਲੋ ਕਰੋ।
ਹੋ ਜਬ ਏ ਸਭ ਮਰਿ ਜੈ ਹੈ ਤਬ ਪਗ ਮਗ ਧਰੋ। ੭੬।

ਸੁਨਿ ਰਾਨਿਯਨ ਕੇ ਬਚਨ ਨਿਪਹਿ ਕਰੁਣਾ ਭਈ।
ਤਿਨ ਕੈ ਭੀਤਰ ਬੁਧ ਕਛੁਕ ਅਪੁਨੀ ਦਈ।
ਜੋ ਕਛੁ ਪਿੰਗੁਲ ਕਹਿਯੋ ਮਾਨ ਸੋਈ ਲਿਯੋ।
ਹੋ ਰਾਜ ਜੋਗ ਘਰ ਬੈਠ ਦੋਊ ਅਪਨੇ ਕਿਯੋ। ੭੭।

ਦੋਹਰਾ

ਮਾਨਿ ਰਾਨਿਯਨ ਕੋ ਬਚਨ ਰਾਜ ਕਹਿਯੋ ਸੁਖ ਮਾਨਿ।
ਬਹੁਰਿ ਪਿੰਗੁਲ ਕੇ ਮਰੇ ਬਨ ਕੋ ਕਿਯੋ ਪਯਾਨ। ੭੮। ੧।

*ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਨੋ ਚਰਿਤ੍ਰ ਸਮਾਪਤਮ
ਸਤੁ ਸੁਭਮ ਸਤੁ। ੨੦੯। ੪੦੧੨। ਅਛਰੈ।*

ਦੋਹਰਾ

ਮਗਧ ਦੇਸ ਕੋ ਰਾਵ ਇਕ ਸਰਸ ਸਿੰਘ ਬਡਭਾਗ।
ਜਾ ਕੈ ਤ੍ਰਾਸੈ ਸੂਰ ਸਭ ਰਹੈ ਚਰਨ ਸੋ ਲਾਗਿ। ੧।

ਚੌਪਈ

ਚੰਚਲ ਕੁਅਰਿ ਤਵਨ ਕੀ ਨਾਰੀ। ਆਪ ਹਾਥ ਜਗਦੀਸ ਸਵਾਰੀ।
ਅਪ੍ਰਮਾਨ ਤਿਹ ਪ੍ਰਭਾ ਬਿਰਾਜੈ। ਜਨੁ ਰਤਿ ਪਤਿ ਕੀ ਪ੍ਰਿਯਾ ਸੁ ਰਾਜੈ। ੨।

ਅਤਿਲ

ਏਕ ਰਾਵ ਕੋ ਭ੍ਰਿਤ ਅਧਿਕ ਸੁੰਦਰ ਹੁਤੋ।
ਇਕ ਦਿਨ ਤਾਹਿ ਬਿਲੋਕ ਗਈ ਰਾਨੀ ਸੁਤੋ।
ਤਾ ਦਿਨ ਤੇ ਸੁ ਕੁਮਾਰ ਰਹੀ ਉਰਝਾਇ ਕੈ।
ਹੋ ਕ੍ਰੋਰਿ ਜਤਨ ਕਰਿ ਤਾ ਕੋ ਲਿਯੋ ਬੁਲਾਇ ਕੈ। ੩।
ਜਬੈ ਕੁਅਰਿ ਤਿਨ ਲਖ੍ਯੋ ਸਜਨ ਘਰ ਆਇਯੋ।
ਚੰਚਲ ਕੁਅਰਿ ਬਚਨ ਇਹ ਭਾਤਿ ਸੁਨਾਇਯੋ।
ਕਾਮ ਭੋਗ ਮੁਹਿ ਸਾਥ ਕਰੋ ਤੁਮ ਆਇ ਕਰਿ।
ਹੋ ਚਿਤ ਕੋ ਸਭ ਹੀ ਦੀਜੈ ਸੋਕ ਮਿਟਾਇ ਕਰ। ੪।

ਚੌਪਈ

ਤਵਨ ਪੁਰਖ ਇਹ ਭਾਤਿ ਬਿਚਾਰੀ। ਰਮਿਯੋ ਚਹਤ ਮੇ ਸੋ ਨ੍ਰਿਪ ਨਾਰੀ।
ਕਾਮ ਭੋਗ ਯਾ ਸੋ ਮੈ ਕਰਿਹੋ। ਕੁੰਭੀ ਨਰਕ ਬੀਚ ਤਬ ਪਰਿਹੋ। ੫।

ਅਤਿਲ

ਤਦ ਇਕ ਰਾਣੀ ਨੇ ਰਾਜੇ ਨੂੰ ਸਮਝਾ ਕੇ ਕਿਹਾ ਕਿ ਮੈਨੂੰ ਸੁਪਨੇ ਵਿਚ ਆ ਕੇ ਗੋਰਖ ਨਾਥ ਕਹਿ ਗਏ ਸਨ ਕਿ ਜਦ ਤਕ ਇਹ ਇਸਤਰੀਆਂ ਜੀਉਂਦੀਆਂ ਹਨ, ਤਦ ਤਕ (ਤੁਸੀਂ) ਰਾਜ ਕਰੋ। ਜਦ ਇਹ ਸਾਰੀਆਂ ਮਰ ਜਾਣਗੀਆਂ ਤਦ ਤੁਸੀਂ (ਯੋਗ ਦੇ) ਮਾਰਗ ਉਤੇ ਕਦਮ ਰਖਣਾ। ੭੬।

ਰਾਣੀਆਂ ਦੇ ਬਚਨ ਸੁਣ ਕੇ ਰਾਜੇ (ਦੇ ਮਨ ਵਿਚ) ਕਰੁਣਾ ਪੈਦਾ ਹੋ ਗਈ। ਉਸ ਨੇ ਉਨ੍ਹਾਂ ਵਿਚ ਕੁਝ ਆਪਣਾ ਗਿਆਨ ਦਾਖਲ ਕੀਤਾ। ਜੋ ਕੁਝ ਪਿੰਗੁਲਾ (ਰਾਣੀ) ਨੇ ਕਿਹਾ, ਉਹੀ ਮਨ ਲਿਆ ਅਤੇ ਘਰ ਵਿਚ ਬੈਠ ਕੇ ਰਾਜ ਅਤੇ ਯੋਗ ਦੋਵੇਂ ਕੀਤੇ। ੭੭।

ਦੋਹਰਾ

ਰਾਣੀਆਂ ਦੇ ਬਚਨ ਮੰਨ ਕੇ (ਭਰਥਰੀ ਨੇ) ਸੁਖ ਪੂਰਵਕ ਰਾਜ ਕੀਤਾ। ਫਿਰ ਪਿੰਗੁਲਾ ਦੇ ਮਰਨ ਤੇ ਬਨ ਨੂੰ ਚਲਾ ਗਿਆ। ੭੮।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੯ਵੇਂ ਚਰਿਤ੍ਰ ਦੀ ਸਮਾਪਤੀ, ਸਭਾ ਸੁਭਾ ਹੈ। ੨੦੯। ੪੦੧੨। ਚਲਦਾ।

ਦੋਹਰਾ

ਮਗਧ ਦੇਸ਼ ਦਾ ਸਰਸ ਸਿੰਘ ਨਾਂ ਦਾ ਇਕ ਵਡਭਾਗੀ ਰਾਜਾ ਸੀ ਜਿਸ ਕੋਲੋਂ ਡਰਦਿਆਂ ਸਾਰੇ ਸੂਰਮੇ (ਉਸ ਦੇ) ਚਰਨੀ ਲਗੇ ਰਹਿੰਦੇ ਸਨ। ੧।

ਚੌਪਈ

ਉਸ ਦੀ ਰਾਣੀ ਚੰਚਲ ਕੁਮਾਰੀ ਸੀ ਜਿਸ ਨੂੰ ਭਗਵਾਨ ਨੇ ਆਪਣੇ ਹੱਥ ਨਾਲ ਬਣਾਇਆ ਸੀ। ਉਸ ਦੀ ਅਨੂਪਮ ਸੁੰਦਰਤਾ ਸ਼ੁਭਾਇਮਾਨ ਰਹਿੰਦੀ ਸੀ, ਮਾਨੋ ਰਤੀ ਦੇ ਪਤੀ ਦੀ ਪ੍ਰਿਯਾ (ਭਾਵੇਂ ਰਤੀ) ਬਿਰਾਜ ਰਹੀ ਹੋਵੇ। ੨।

ਅਤਿਲ

ਰਾਜੇ ਦਾ ਇਕ ਨੌਕਰ ਬਹੁਤ ਹੀ ਸੁੰਦਰ ਸੀ। ਇਕ ਦਿਨ ਰਾਣੀ ਨੇ ਉਸ ਨੂੰ ਸੁਤਿਆਂ ਹੋਇਆਂ ਵੇਖ ਲਿਆ। ਉਸ ਦਿਨ ਤੋਂ ਉਸ ਕੁਮਾਰ ਦੀ ਸੁੰਦਰਤਾ ਵਿਚ ਅਟਕ ਗਈ। ਅਨੇਕ ਪ੍ਰਕਾਰ ਦੇ ਯਤਨ ਕਰ ਕੇ ਉਸ ਨੂੰ ਬੁਲਾ ਲਿਆ। ੩।

ਜਦ ਕੁਮਾਰੀ ਨੇ ਵੇਖਿਆ ਕਿ ਸੱਜਨ ਘਰ ਆ ਗਿਆ ਹੈ (ਤਦ) ਉਸ ਚੰਚਲ ਕੁਮਾਰੀ ਨੇ ਇਸ ਤਰ੍ਹਾਂ ਬਚਨ ਸੁਣਾਏ ਕਿ ਤੁਸੀਂ ਆ ਕੇ ਮੇਰੇ ਨਾਲ ਕੇਲ ਕਰੋ ਅਤੇ ਚਿਤ ਦੇ ਸਾਰੇ ਦੁਖ ਮਿਟਾ ਦਿਓ। ੪।

ਚੌਪਈ

ਉਸ ਪੁਰਸ਼ ਨੇ ਇਸ ਤਰ੍ਹਾਂ ਸੋਚਿਆ ਕਿ ਮੇਰੇ ਨਾਲ ਰਾਜੇ ਦੀ ਪਤਨੀ ਰਮਣ ਕਰਨਾ ਚਾਹੁੰਦੀ ਹੈ। (ਜੇ) ਮੈਂ ਇਸ ਨਾਲ ਕਾਮ-ਭੋਗ ਕਰਦਾ ਹਾਂ ਤਾਂ ਮੈਂ ਕੁੰਭੀ ਨਰਕ ਵਿਚ ਪੈਂਦਾ ਹਾਂ। ੫।

ਨਾਹਿ ਨਾਹਿ ਤਿਨ ਪੁਰਖ ਬਖਾਨੀ। ਤੇ ਸੋ ਰਮਤ ਮੈ ਨਹੀ ਰਾਨੀ।
 ਐਸੇ ਖੁਯਾਲ ਬਾਲ ਨਹਿ ਪਰਿਯੈ। ਬੇਗਿ ਬਿਦਾ ਹੁਯਾ ਤੇ ਮੁਹਿ ਕਰਿਯੈ। ੬।

ਨਹੀ ਨਹੀ ਪਿਯਰਵਾ ਜੁਯੋ ਕਰੈ। ਤੁਯੋ ਤੁਯੋ ਚਰਨ ਚੰਚਲਾ ਪਰੈ।
 ਮੈ ਤੁਮਰੀ ਲਖਿ ਪ੍ਰਭਾ ਬਿਕਾਨੀ। ਮਦਨ ਤਾਪ ਤੇ ਭਈ ਦਿਵਾਨੀ। ੭।

ਦੌਹਰਾ

ਮੈ ਰਾਨੀ ਤੁਹਿ ਰੰਕ ਕੇ ਚਰਨ ਰਹੀ ਲਪਟਾਇ।
 ਕਾਮ ਕੇਲ ਮੇ ਸੋ ਤਰੁਨ ਕੁਯੋ ਨਹਿ ਕਰਤ ਬਨਾਇ। ੮।

ਅਤਿਲ

ਅਧਿਕ ਮੋਲ ਕੇ ਰਤਨੁ ਜੋ ਕੁਯੋਹੂੰ ਪਾਇਯੈ।
 ਅਨਿਕ ਜਤਨ ਭੇ ਰਾਖਿ ਨ ਬ੍ਰਿਥਾ ਗਵਾਇਯੈ।
 ਤਾਹਿ ਗਰੇ ਸੋ ਲਾਇ ਭਲੀ ਬਿਧਿ ਲੀਜਿਯੈ।
 ਹੋ ਗ੍ਰਿਹ ਆਵਤ ਨਿਧ ਨਵੇ ਕਿਵਾਰ ਨ ਦੀਜਿਯੈ। ੯।

ਤੁਮਰੀ ਪ੍ਰਭਾ ਬਿਲੋਕ ਦਿਵਾਨੀ ਮੈ ਭਈ।
 ਤਬ ਤੇ ਸਕਲ ਬਿਸਾਰਿ ਸਦਨ ਕੀ ਸੁਪਿ ਦਈ।
 ਜੋਰਿ ਹਾਥ ਸਿਰ ਨੁਯਾਇ ਰਹੀ ਤਵ ਪਾਇ ਪਰ।
 ਹੋ ਕਾਮ ਕੇਲ ਮੁਹਿ ਸਾਥ ਕਰੇ ਲਪਟਾਇ ਕਰਿ। ੧੦।

ਚੌਪਈ

ਮੂਰਖ ਕਛੂ ਬਾਤ ਨਹਿ ਜਾਨੀ। ਪਾਇਨ ਸੋ ਰਾਨੀ ਲਪਟਾਨੀ।
 ਮਾਨ ਹੇਤ ਬਚ ਮਾਨਿ ਨ ਲਯੋ। ਅਧਿਕ ਕੋਪ ਅਬਲਾ ਕੇ ਭਯੋ। ੧੧।

ਅਤਿਲ

ਸੁਨੁ ਮੂਰਖ ਮੈ ਤੇ ਕੋ ਪ੍ਰਥਮ ਸੰਘਾਰਹੋ।
 ਤਾ ਪਾਛੇ ਨਿਜ ਪੇਟ ਕਟਾਰੀ ਮਾਰਿਹੋ।
 ਯਹੈ ਕੂਪ ਤਵ ਕਾਲ ਜਾਨਿ ਜਿਯ ਲੀਜਿਯੈ।
 ਹੋ ਨਾਤਰ ਹਮ ਸੋ ਆਨਿ ਅਬੈ ਰਤਿ ਕੀਜਿਯੈ। ੧੨।

ਚੌਪਈ

ਤਾ ਕੀ ਕਹੀ ਨ ਮੂਰਖ ਮਾਨੀ। ਤਬ ਰਾਨੀ ਅਤਿ ਹਿੰਦੈ ਰਿਸਾਨੀ।
 ਫਾਂਸ ਡਾਰਿ ਤਾ ਕੋ ਬਧ ਕਿਯੋ। ਬਹੁਰੇ ਡਾਰਿ ਕੂਪ ਮਹਿ ਦਿਯੋ। ੧੩।

ਹਾਇ ਹਾਇ ਕਰਿ ਰਾਵ ਬੁਲਾਯੋ। ਪਰਿਯੋ ਕੂਪ ਤਿਹ ਤਾਹਿ ਦਿਖਾਯੋ।
 ਤਬੈ ਨ੍ਰਿਪਤਿ ਅਸ ਬਚਨ ਉਚਾਰੇ। ਸੋ ਮੈ ਕਹਤ ਹੋ ਸੁਨਹੁ ਪ੍ਰਯਾਰੇ। ੧੪।

ਉਸ ਪੁਰਸ਼ ਨੇ 'ਨਾਹ ਨਾਹ' ਕਰਦੇ ਹੋਇਆ ਕਿਹਾ--ਹੇ ਰਾਣੀ! ਮੈਂ ਤੇਰੇ ਨਾਲ ਰਮਣ ਨਹੀਂ ਕਰਾਂਗਾ। ਹੇ ਇਸਤਰੀ! (ਤੂੰ) ਅਜਿਹੇ ਖਿਆਲ ਵਿਚ ਨ ਪੈ ਅਤੇ ਮੈਨੂੰ ਇਥੋਂ ਜਲਦੀ ਵਿਦਾ ਕਰ ਦੇ।੬।

ਜਿਉਂ ਜਿਉਂ (ਉਹ) ਪਿਆਰਾ 'ਨਹੀਂ ਨਹੀਂ' ਕਰਦਾ ਸੀ, ਤਿਉਂ ਤਿਉਂ (ਉਹ) ਇਸਤਰੀ (ਉਸ ਦੇ) ਪੈਰੀਂ ਪੈਂਦੀ ਸੀ। (ਅਤੇ ਕਹਿੰਦੀ ਸੀ--) ਮੈਂ ਤੇਰੀ ਸੁੰਦਰਤਾ ਨੂੰ ਵੇਖ ਕੇ ਵਿਕ ਗਈ ਹਾਂ ਅਤੇ ਕਾਮ ਦੀ ਗਰਮੀ ਕਰ ਕੇ ਦੀਵਾਨੀ ਹੋ ਗਈ ਹਾਂ।੭।

ਦੋਹਰਾ

(ਰਾਣੀ ਨੇ ਕਿਹਾ--) ਮੈਂ ਰਾਣੀ ਹੋ ਕੇ ਤੇਰੇ ਵਰਗੇ ਰੰਗ ਦੇ ਚਰਨਾਂ ਨਾਲ ਲਿਪਟ ਰਹੀ ਹਾਂ। ਹੇ ਨੌਜਵਾਨ ! ਤੂੰ ਮੇਰੇ ਨਾਲ ਕਾਮ-ਕ੍ਰੀੜਾ ਕਿਉਂ ਨਹੀਂ ਕਰਦਾ।੮।

ਅੰਤਲ

ਜੇ ਕਿਤੇ ਬਹੁਤ ਮੁੱਲਵਾਨ ਹੀਰਾ ਮਿਲ ਜਾਏ ਤਾਂ ਅਨੇਕ ਯਤਨ ਕਰ ਕੇ ਉਸ ਨੂੰ ਸੰਭਾਲ ਕੇ ਰਖਣਾ ਚਾਹੀਦਾ ਹੈ, ਵਿਅਰਥ ਵਿਚ ਗੰਵਾਣਾ ਨਹੀਂ ਚਾਹੀਦਾ। ਉਸ ਨੂੰ ਚੰਗੀ ਤਰ੍ਹਾਂ ਗਲ ਨਾਲ ਲਗਾ ਲੈਣਾ ਚਾਹੀਦਾ ਹੈ। ਜੇ ਨੌਂ ਨਿਧੀਆਂ ਘਰ ਆਉਂਦੀਆਂ ਹੋਣ ਤਾਂ ਦਰਵਾਜ਼ਾ ਬੰਦ ਨਹੀਂ ਕਰਨਾ ਚਾਹੀਦਾ।੯।

ਤੇਰੀ ਸੁੰਦਰਤਾ ਨੂੰ ਵੇਖ ਕੇ ਮੈਂ ਦੀਵਾਨੀ ਹੋ ਗਈ ਹਾਂ। ਤਦ ਤੋਂ ਮੈਂ ਘਰ ਦੀ ਸੁੱਧ ਬੁੱਧ ਭੁਲਾ ਦਿੱਤੀ ਹੈ। ਮੈਂ ਹੱਥ ਜੋੜ ਕੇ ਅਤੇ ਸਿਰ ਨਿਵਾ ਕੇ ਤੇਰੇ ਪੈਰੀਂ ਪੈ ਰਹੀ ਹਾਂ ਕਿ ਮੇਰੇ ਨਾਲ ਲਿਪਟ ਕੇ ਕਾਮ-ਕ੍ਰੀੜਾ ਕਰੋ।੧੦।

ਚੌਪਈ

ਉਸ ਮੂਰਖ (ਪੁਰਸ਼) ਨੇ ਜ਼ਰਾ ਵੀ ਗੱਲ ਨਹੀਂ ਸਮਝੀ ਕਿ (ਮੇਰੇ) ਪੈਰਾਂ ਨਾਲ ਰਾਣੀ ਲਿਪਟੀ ਪਈ ਹੈ। (ਉਸ ਦਾ) ਮਾਣ ਰਖਣ ਲਈ ਵੀ ਬਚਨ ਨ ਮੰਨਿਆ। (ਇਸ ਕਰ ਕੇ) ਰਾਣੀ ਨੂੰ ਬਹੁਤ ਕ੍ਰੋਧ ਹੋ ਗਿਆ।੧੧।

ਅੰਤਲ

(ਰਾਣੀ ਨੇ ਕਿਹਾ--) ਹੇ ਮੂਰਖ! ਸੁਣ, ਪਹਿਲਾਂ ਮੈਂ ਤੈਨੂੰ ਮਾਰਾਂਗੀ। ਉਸ ਪਿਛੋਂ ਆਪਣੇ ਪੇਟ ਵਿਚ ਕਟਾਰੀ ਮਾਰਾਂਗੀ। ਇਸ ਖੂਹ ਨੂੰ ਤੂੰ ਮਨ ਵਿਚ ਕਾਲ ਸਮਝ ਲੈ, ਨਹੀਂ ਤਾਂ ਹੁਣੇ ਆ ਕੇ ਮੇਰੇ ਨਾਲ ਰਤੀ-ਕ੍ਰੀੜਾ ਕਰ।੧੨।

ਚੌਪਈ

ਉਸ (ਰਾਣੀ) ਦੀ ਕਹੀ ਹੋਈ (ਗੱਲ) ਮੂਰਖ (ਪੁਰਸ਼) ਨੇ ਨ ਮੰਨੀ। ਤਦ ਰਾਣੀ ਹਿਰਦੇ ਵਿਚ ਬਹੁਤ ਕ੍ਰੋਧਿਤ ਹੋਈ। ਉਸ ਨੂੰ ਫਾਹੀ ਪਾ ਕੇ ਮਾਰ ਦਿੱਤਾ। ਫਿਰ ਉਸ ਨੂੰ ਖੂਹ ਵਿਚ ਸੁਟ ਦਿੱਤਾ।੧੩।

(ਰਾਣੀ ਨੇ) 'ਹਾਇ ਹਾਇ' ਕਰ ਕੇ ਰਾਜੇ ਨੂੰ ਬੁਲਾਇਆ ਅਤੇ ਖੂਹ ਵਿਚ ਪਈ ਹੋਈ ਉਸ ਦੀ (ਦੇਹ) ਰਾਜੇ ਨੂੰ ਵਿਖਾਈ। ਤਦ ਰਾਜੇ ਨੇ ਇਸ ਤਰ੍ਹਾਂ ਕਿਹਾ। ਉਹ ਮੈਂ ਕਹਿੰਦਾ ਹਾਂ, ਹੇ ਪਿਆਰੇ (ਰਾਜਨ!) (ਪਿਆਨ ਨਾਲ) ਸੁਣੋ।੧੪।

ਦੋਹਰਾ

ਯਾ ਕੀ ਇਤਨੀ ਆਰਬਲਾ ਬਿਧਨਾ ਲਿਖੀ ਬਨਾਇ।

ਤਾ ਤੇ ਪਰਿ ਕੂਏ ਮਰਿਯੋ ਕ੍ਯਾ ਕੋਊ ਕਰੈ ਉਪਾਇ। ੧੫। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੇਇ ਸੋ ਦਸ ਚਰਿਤ੍ਰ ਸਮਾਪਤਮ
ਸਤ੍ਰੁ ਸੁਭਮ ਸਤ੍ਰੁ। ੨੧੦। ੪੦੨੭। ਅਫਸ੍ਰੀ।

ਦੋਹਰਾ

ਨੈਪਾਲੀ ਕੇ ਦੇਸ ਮੈ ਰੁਦ੍ਰ ਸਿੰਘ ਨ੍ਰਿਪ ਰਾਜ।

ਸੂਰਬੀਰ ਜਾ ਕੇ ਘਨੇ ਸਦਨ ਭਰੇ ਸਭ ਸਾਜ। ੧।

ਚੌਪਈ

ਤਿਹ ਅਰਿਕੁਤੁਮ ਪ੍ਰਭਾ ਤ੍ਰਿਯ ਰਹੈ। ਅਤਿ ਸੁੰਦਰਿ ਤਾ ਕੋ ਜਗ ਕਹੈ।

ਸ੍ਰੀ ਤਤ੍ਤਵਾਕ੍ਰਿਤ ਪ੍ਰਭਾ ਦੁਹਿਤਾ ਤਿਹ। ਜੀਤਿ ਲਈ ਸਸਿ ਅੰਸ ਸਕਲ ਜਿਹ। ੨।

ਲਰਿਕਾਪਨ ਤਾ ਕੋ ਜਬ ਗਯੋ। ਅੰਗ ਅੰਗ ਜੋਬਨ ਝਮਕਯੋ।

ਆਨਿ ਮੈਨ ਤਿਹ ਜਬੈ ਸੰਤਾਵੈ। ਮੀਤ ਮਿਲਨ ਕੋ ਸਮੇ ਨ ਪਾਵੈ। ੩।

ਅਤਿਲ

ਕੰਜਮਤੀ ਇਕ ਸਹਚਰਿ ਲਈ ਬੁਲਾਇ ਕੈ।

ਤਾ ਸੋ ਚਿਤ ਕੀ ਬਾਤ ਕਹੀ ਸਮੁਝਾਇ ਕੈ।

ਛੈਲ ਕੁਅਰਿ ਕੋ ਤੈ ਮੁਹਿ ਆਨਿ ਮਿਲਾਇ ਦੈ।

ਹੋ ਜਵਨ ਬਾਤ ਤੁਹਿ ਰੁਚੈ ਸੁ ਮੇਰੋ ਆਇ ਲੈ। ੪।

ਦੋਹਰਾ

ਕੁੰਜਮਤੀ ਤਿਹ ਕੁਅਰਿ ਕੇ ਅਤਿ ਆਤੁਰ ਸੁਨਿ ਬੈਨ।

ਛੈਲ ਕੁਅਰ ਕੇ ਗ੍ਰਿਹ ਗਈ ਤ੍ਯਾਗ ਤੁਰਤੁ ਨਿਜ ਐਨ। ੫।

ਅਤਿਲ

ਛੈਲ ਕੁਅਰ ਕੋ ਦਿਯੋ ਤੁਰਤ ਤਿਹ ਆਨਿ ਕੈ।

ਰਮੀ ਕੁਅਰਿ ਤਿਹ ਸਾਥ ਅਧਿਕ ਰੁਚਿ ਮਾਨਿ ਕੈ।

ਛੈਲ ਛੈਲਨੀ ਛਕੇ ਨ ਛੋਰਹਿ ਏਕ ਛਿਨ।

ਹੋ ਜਨੁਕ ਨਵੇਂ ਨਿਧਿ ਰਾਂਕ ਸੁ ਪਾਈ ਆਜੁ ਇਨ। ੬।

ਗਹਿ ਗਹਿ ਤਾ ਕੇ ਗਰੇ ਗਈ ਲਪਟਾਇ ਕੈ।

ਆਸਨ ਚੁੰਬਨ ਬਹੁ ਬਿਧਿ ਕੀਏ ਬਨਾਇ ਕੈ।

ਟੂਟਿ ਖਾਟ ਬਹੁ ਗਈ ਨ ਛੋਰਿਯੋ ਮੀਤ ਕੋ।

ਹੋ ਤਿਹ ਕਰ ਦਿਯੋ ਉਠਾਇ ਸੁ ਅਪਨੇ ਚੀਤ ਕੋ। ੭।

ਦੋਹਰਾ

ਇਸ ਦੀ ਇਤਨੀ ਹੀ ਆਯੂ ਵਿਧਾਤਾ ਨੇ ਲਿਖੀ ਸੀ। ਇਸ ਲਈ ਖੂਹ ਵਿਚ ਡਿਗ ਮਰਿਆ ਹੈ। ਕੋਈ ਕੀ ਉਪਾ ਕਰ ਸਕਦਾ ਹੈ।੧੫।

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੦ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੧੦। ੪੦੨੭। ਚਲਦਾ।

ਦੋਹਰਾ

ਨਿਪਾਲ ਦੇਸ ਵਿਚ ਰੁਦ੍ਰ ਸਿੰਘ ਨਾਂ ਦਾ ਰਾਜਾ (ਰਾਜ ਕਰਦਾ) ਸੀ। ਉਸ ਪਾਸ ਬਹੁਤ ਸੂਰਬੀਰ ਸਨ ਅਤੇ (ਉਸ ਦਾ) ਮਹੱਲ ਸਭ ਤਰ੍ਹਾਂ ਦੇ ਸਾਜ-ਸਾਮਾਨ ਨਾਲ ਭਰਿਆ ਰਹਿੰਦਾ ਸੀ।੧।

ਚੌਪਈ

ਉਸ ਦੀ ਅਰਿਕੁਤਮ ਪ੍ਰਭਾ ਨਾਂ ਦੀ ਇਸਤਰੀ ਹੁੰਦੀ ਸੀ। ਉਸ ਨੂੰ ਜਗਤ ਅਤਿ ਉਤਮ ਕਹਿੰਦਾ ਸੀ। ਉਸ ਦੀ ਪੁੱਤਰੀ ਦਾ ਨਾਂ ਤਤਿਤਾਕ੍ਰਿਤ ਪ੍ਰਭਾ ਸੀ, ਜਿਸ ਨੇ ਮਾਨੋ ਚੰਦ੍ਰਮਾ ਦੀਆਂ ਸਾਰੀਆਂ ਕਿਰਨਾਂ (ਕਲਾਵਾਂ) ਜਿਤ ਲਈਆਂ ਹੋਣ।੨।

ਜਦ ਉਸ ਦਾ ਬਚਪਨ ਖਤਮ ਹੋਇਆ (ਤਾਂ ਉਸ ਦੇ) ਅੰਗ ਅੰਗ ਵਿਚ ਜੋਬਨ ਝਲਕਾਰੇ ਮਾਰਨ ਲਗਾ। ਜਦੋਂ ਉਸ ਨੂੰ ਕਾਮ ਆ ਕੇ ਸਤਾਉਂਦਾ, (ਤਾਂ ਉਸ ਨੂੰ) ਮਿਤਰ ਨਾਲ ਮਿਲਣ ਦਾ ਮੌਕਾ ਨ ਮਿਲਦਾ।੩।

ਅੰਤਲ

(ਉਸ ਨੇ) ਇਕ ਕੰਜਮਤੀ ਨਾਂ ਦੀ ਸਖੀ (ਦਾਸੀ) ਨੂੰ ਬੁਲਾ ਲਿਆ। ਉਸ ਨੂੰ ਚਿਤ ਦੀ ਸਾਰੀ ਗੱਲ ਸਮਝਾ ਕੇ ਕਹਿ ਦਿੱਤੀ। ਤੂੰ ਛੈਲ ਕੁਮਾਰ ਨੂੰ ਲਿਆ ਕੇ ਮੈਨੂੰ ਮਿਲਾ ਦੇ ਅਤੇ ਜੇ ਵੀ ਤੈਨੂੰ ਚੰਗਾ ਲਗੇ, ਮੇਰੇ ਕੋਲੋਂ ਆ ਕੇ ਲੈ ਲਈਂ।੪।

ਦੋਹਰਾ

ਕੰਜਮਤੀ ਉਸ ਰਾਜ ਕੁਮਾਰੀ ਦੇ ਅਤਿ ਆਤੁਰ ਬੋਲ ਸੁਣ ਕੇ ਤੁਰਤ ਆਪਣਾ ਘਰ ਛੱਡ ਕੇ ਛੈਲ ਕੁਮਾਰ ਦੇ ਘਰ ਚਲੀ ਗਈ।੫।

ਅੰਤਲ

ਉਸ ਨੇ ਛੈਲ ਕੁਮਾਰ ਨੂੰ ਤੁਰਤ ਲਿਆ ਦਿੱਤਾ। ਕੁਮਾਰੀ ਨੇ ਉਸ ਨਾਲ ਬਹੁਤ ਆਨੰਦਿਤ ਹੋ ਕੇ ਰਮਣ ਕੀਤਾ। ਛੈਲ ਅਤੇ ਛੈਲਨੀ ਦੋਵੇਂ ਤ੍ਰਿਪਤ ਹੋ ਗਏ ਅਤੇ ਇਕ ਛਿਣ ਲਈ ਵੀ (ਇਕ ਦੂਜੇ ਨੂੰ) ਨਹੀਂ ਛੱਡਦੇ। (ਇੰਜ ਪ੍ਰਤੀਤ ਹੁੰਦਾ ਸੀ) ਮਾਨੋ ਇਨ੍ਹਾਂ ਰੰਕਾਂ ਨੇ ਅਜ ਨੌਂ ਨਿਧੀਆਂ ਪ੍ਰਾਪਤ ਕੀਤੀਆਂ ਹੋਣ।੬।

(ਉਸ ਨੇ) ਉਸ ਨੂੰ ਪਕੜ ਪਕੜ ਕੇ ਗਲ ਨਾਲ ਲਗਾਇਆ ਅਤੇ ਕਈ ਤਰ੍ਹਾਂ ਦੇ ਆਸਣ ਅਤੇ ਚੁੰਬਨ ਲਏ। ਮੰਜੀ ਬਹੁਤ ਸਾਰੀ ਟੁੱਟ ਗਈ (ਪਰ ਉਸ ਨੇ) ਮਿਤਰ ਨੂੰ ਨ ਛੱਡਿਆ ਅਤੇ ਆਪਣੇ ਚਿਤ (ਨੂੰ) ਹਰਨ ਵਾਲੇ ਨੂੰ ਹੱਥਾਂ ਉਤੇ ਉਠਾ ਲਿਆ।੭।

ਚੌਪਈ

ਕੇਲ ਕਰਤ ਤਰੁਨੀ ਅਤਿ ਰਸੀ। ਜਨੁ ਕਰਿ ਪ੍ਰੇਮ ਫਾਸ ਜੁਯੋ ਫਸੀ।
ਮਨ ਮੈ ਕਹਿਯੋ ਇਸੀ ਕੇ ਬਰਿਹੋ। ਨਾਤਰ ਮਾਰਿ ਕਟਾਰੀ ਮਰਿਹੋ। ੮।

ਅਤਿਲ

ਅਧਿਕ ਭੋਗ ਪ੍ਰੀਤਮ ਕਰ ਦਿਯੋ ਉਠਾਇ ਕੈ।
ਆਪੁ ਸੋਇ ਆਂਗਨ ਰਹੀ ਖਾਟ ਡਸਾਇ ਕੈ।
ਚਮਕਿ ਠਾਢਿ ਉਠ ਭੀ ਪਿਤੁ ਆਯੋ ਜਾਨਿ ਕਰਿ।
ਹੋ ਅਧਿਕ ਰੋਇ ਗਿਰਿ ਪਰੀ ਤੋਨ ਹੀ ਖਾਟ ਤਰਿ। ੯।

ਰਾਜਾ ਬਾਚ

ਚੌਪਈ

ਤਾਹਿ ਤਬੈ ਪੂਛਿਯੋ ਨ੍ਰਿਪ ਆਈ। ਕਯੋ ਰੋਵਤ ਦੁਹਿਤਾ ਸੁਖਦਾਈ।
ਜੋ ਆਗ੍ਯਾ ਮੁਹਿ ਦੇਹੁ ਸੁ ਕਰਿਹੋ। ਤੈ ਕੋਪੀ ਜਿਹ ਪਰ ਤਿਹ ਹਰਿਹੋ। ੧੦।

ਸੁਤਾ ਬਾਚ

ਸੇਵਤ ਹੁਤੀ ਸੁਪਨ ਮੁਹਿ ਭਯੋ। ਜਾਨਕ ਰਾਵ ਰਾਂਕ ਕੋ ਦਯੋ।
ਹੋ ਨਹਿ ਜੋਗ੍ਯ ਹੁਤੀ ਪਿਤੁ ਤਾ ਕੇ। ਤੈ ਗ੍ਰਿਹ ਦਯੋ ਸੁਪਨ ਮੈ ਜਾ ਕੇ। ੧੧।

ਦੋਹਰਾ

ਜਾਨੁਕ ਆਗਿ ਜਰਾਇ ਕੈ ਲਈ ਭਾਵਰੈ ਸਾਤ।
ਬਾਹ ਪਕਰਿ ਪਿਤੁ ਤਿਹੁ ਦਈ ਸੁਤਾ ਦਾਨ ਕਰਿ ਮਾਤ। ੧੨।

ਸੌਰਠਾ

ਮੈ ਤਿਹ ਹੁਤੀ ਨ ਜੋਗ ਜਾ ਕੋ ਮੁਹਿ ਰਾਜੈ ਦਿਯੋ।
ਤਾ ਤੇ ਭਈ ਸੁ ਸੋਗ ਰੋਵਤ ਹੋ ਭਰਿ ਜਲ ਚਖਨ। ੧੩।

ਚੌਪਈ

ਅਬ ਮੋਰੇ ਪਰਮੇਸਰ ਓਹੂ। ਭਲਾ ਬੁਰਾ ਭਾਖੋ ਜਨ ਕੋਊ।
ਪ੍ਰਾਨਨ ਲਗਤ ਤਵਨ ਕੋ ਬਰਿ ਹੋ। ਨਾਤਰਿ ਮਾਰਿ ਕਟਾਰੀ ਮਰਿ ਹੋ। ੧੪।

ਦੋਹਰਾ

ਸੁਪਨ ਬਿਖੈ ਮਾਤਾ ਪਿਤਾ ਜਿਹ ਮੁਹਿ ਦਿਯੋ ਸੁਧਾਰਿ।
ਮਨ ਬਚ ਕ੍ਰਮ ਕਰਿ ਕੈ ਭਈ ਮੈ ਤਾਹੀ ਕੀ ਨਾਰਿ। ੧੫।

ਚੌਪਈ

ਕਾਮ-ਕ੍ਰੀੜਾ ਕਰਦੀ ਉਹ ਇਸਤਰੀ ਇਤਨੀ ਮਗਨ ਹੋ ਗਈ, ਮਾਨੋ ਪ੍ਰੇਮ ਦੀ ਫਾਹੀ ਵਿਚ ਫਸ ਗਈ ਹੋਵੇ। (ਉਸ ਨੇ) ਮਨ ਵਿਚ ਕਿਹਾ ਕਿ ਇਸ ਨਾਲ ਵਿਆਹ ਕਰਾਂਗੀ। ਨਹੀਂ ਤਾਂ ਕਟਾਰ ਮਾਰ ਕੇ ਮਰ ਜਾਵਾਂਗੀ।੮।

ਅੰਤਲ

(ਉਸ ਨੇ) ਪ੍ਰੀਤਮ ਨਾਲ ਅਧਿਕ ਭੋਗ ਕਰ ਕੇ ਉਠਾ ਦਿੱਤਾ ਅਤੇ ਆਪ ਆਂਗਨ ਵਿਚ ਮੰਜੀ ਡਾਹ ਕੇ ਸੌਂ ਰਹੀ। ਪਿਤਾ ਨੂੰ ਆਇਆ ਜਾਣ ਕੇ ਅਬਝਵਾਹੇ ਉਠ ਖੜੋਤੀ ਅਤੇ ਬਹੁਤ ਰੋ ਕੇ ਉਸੇ ਮੰਜੀ ਤੋਂ ਹੇਠਾਂ ਡਿਗ ਪਈ।੯।

ਰਾਜੇ ਨੇ ਕਿਹਾ--

ਚੌਪਈ

ਤਦ ਰਾਜੇ ਨੇ ਆ ਕੇ ਪੁਛਿਆ--ਹੇ ਸੁਖ ਦੇਣ ਵਾਲੀ ਬੇਟੀ! ਕਿਉਂ ਰੋਂਦੀ ਹੈਂ। ਜੋ ਤੂੰ ਮੈਨੂੰ ਕਹੇਂਗੀ, ਉਹੀ ਕਰਾਂਗਾ। ਜਿਸ ਉਤੇ ਤੂੰ ਗੁੱਸੇ ਹੈਂ, ਉਸ ਨੂੰ ਮਾਰ ਦਿਆਂਗਾ।੧੦।

ਬੇਟੀ ਨੇ ਕਿਹਾ--

ਮੈਨੂੰ ਸੁਤੀ ਹੋਈ ਨੂੰ ਸੁਪਨਾ ਆਇਆ, ਮਾਨੋ ਰਾਜੇ ਨੇ (ਮੈਨੂੰ ਕਿਸੇ) ਕੰਗਾਲ ਦੇ ਹਵਾਲੇ ਕਰ ਦਿੱਤਾ ਹੈ। ਕੀ ਪਿਤਾ ਜੀ! ਕੀਹ (ਮੈਂ) ਉਸ ਦੇ ਯੋਗ ਨਹੀਂ ਸਾਂ ਜਿਸ ਦੇ ਘਰ ਸੁਪਨੇ ਵਿਚ ਤੁਸੀਂ ਦੇ ਦਿੱਤਾ ਸੀ।੧੧।

ਦੋਹਰਾ

ਮਾਨੋ ਅੱਗ ਬਾਲ ਕੇ ਸੱਤ ਫੇਰੇ ਲਏ ਅਤੇ ਮਾਤਾ ਪਿਤਾ ਨੇ ਬਾਹੋਂ ਪਕੜ ਕੇ ਕੰਨਿਆ ਦਾਨ ਕਰ ਦਿੱਤਾ।੧੨।

ਸੌਰਠਾ

ਮੈਂ ਉਸ ਦੇ ਯੋਗ ਨਹੀਂ ਸਾਂ ਜਿਸ ਦੇ ਹਵਾਲੇ ਮੈਨੂੰ ਰਾਜੇ ਨੇ ਕਰ ਦਿੱਤਾ। ਇਸ ਲਈ ਮੈਂ ਸੋਗੀ ਹੋ ਕੇ ਅੱਖਾਂ ਵਿਚ ਹੰਝੂ ਭਰ ਕੇ ਰੋ ਰਹੀ ਹਾਂ।੧੩।

ਚੌਪਈ

ਹੁਣ ਓਹੀ ਮੇਰਾ ਪਰਮੇਸ਼੍ਵਰ ਹੈ। ਉਸ ਨੂੰ ਮਤਾਂ ਕੋਈ ਚੰਗਾ ਮਾੜਾ ਕਹੇ। (ਮੈਂ ਤਾਂ) ਪ੍ਰਾਣਾਂ ਦੇ ਅੰਤ ਹੋਣ ਤਕ ਉਸੇ ਨੂੰ ਵਰਾਂਗੀ। ਨਹੀਂ ਤਾਂ ਕਟਾਰੀ ਮਾਰ ਕੇ ਮਰ ਜਾਵਾਂਗੀ।੧੪।

ਦੋਹਰਾ

ਸੁਪਨੇ ਵਿਚ ਮਾਤਾ ਪਿਤਾ ਨੇ ਮੈਨੂੰ ਜਿਸ ਨਾਲ ਭਲੀ ਭਾਂਤ (ਵਿਆਹ) ਦਿੱਤਾ ਹੈ, ਮੈਂ ਹੁਣ ਮਨ ਬਚ ਕਰਮ ਕਰ ਕੇ ਉਸ ਦੀ ਹੀ ਪਤਨੀ ਹੋ ਗਈ ਹਾਂ।੧੫।

ਅਤਿਲ

ਕੈ ਮਰਿ ਹੋ ਬਿਖ ਖਾਇ ਕਿ ਵਾਹੀ ਕੋ ਬਰੋ।
 ਬਿਨੁ ਦੇਖੇ ਮੁਖ ਨਾਥ ਕਟਾਰੀ ਹਨਿ ਮਰੋ।
 ਕੈ ਮੋਕਉ ਵਹ ਦੀਜੈ ਅਬੈ ਬੁਲਾਇ ਕੈ।
 ਹੋ ਨਾਤਰ ਹਮਰੀ ਆਸਾ ਤਜਹੁ ਬਨਾਇ ਕੈ। ੧੬।

ਕਹਿ ਕਹਿ ਐਸੇ ਬਚਨ ਮੂਰਛਨਾ ਹੂੰ ਗਿਰੀ।
 ਜਨੁ ਪ੍ਰਹਾਰ ਜਮਧਰ ਕੇ ਕੀਏ ਬਿਨਾ ਮਰੀ।
 ਆਨਿ ਪਿਤਾ ਤਿਹ ਲਿਯੋ ਗਰੇ ਸੋ ਲਾਇ ਕੈ।
 ਹੋ ਕੁਅਰਿ ਕੁਅਰਿ ਕਹਿ ਧਾਇ ਪਈ ਦੁਖ ਪਾਇ ਕੈ। ੧੭।

ਜੇ ਸੁਪਨੇ ਤੈ ਬਰਿਯੋ ਸੁ ਹਮੈ ਬਤਾਇਯੋ।
 ਕਰਿਯੋ ਵਹੈ ਉਪਾਇ ਮਨੈ ਸੁਖੁ ਪਾਇਯੋ।
 ਬਹੁ ਚਿਰ ਦ੍ਰਿਗਨ ਪਸਾਰਿ ਪਿਤਾ ਕੀ ਓਰਿ ਚਹਿ।
 ਕਛੁ ਕਹਬੇ ਕੋ ਭਈ ਗਈ ਨ ਤਾਹਿ ਕਹਿ। ੧੮।

ਕਰਤ ਕਰਤ ਬਹੁ ਚਿਰ ਲੋ ਬਚਨ ਸੁਨਾਇਯੋ।
 ਛੈਲੁ ਕੁਅਰ ਕੋ ਸਭਹਿਨ ਨਾਮ ਸੁਨਾਇਯੋ।
 ਸੁਪਨ ਬਿਖੈ ਪਿਤੁ ਮਾਤ ਸੁ ਮੁਹਿ ਜਾ ਕੋ ਦਿਯੋ।
 ਹੋ ਵਹੈ ਆਪਨੋ ਨਾਥ ਮਾਨਿ ਕੈ ਮੈ ਲਿਯੋ। ੧੯।

ਚੌਪਈ

ਧੰਨ੍ਯ ਧੰਨ੍ਯ ਤਬ ਰਾਵ ਉਚਾਰਿਯੋ। ਇਹ ਪਤਿਬ੍ਰਤਾ ਸੁਤਾ ਬੀਚਾਰਿਯੋ।
 ਜੇ ਇਹ ਚਹੈ ਵਹੈ ਇਹ ਦੀਜੈ। ਤਿਹ ਕਰਿ ਰਾਵ ਰਾਕ ਤੇ ਲੀਜੈ। ੨੦।
 ਨ੍ਰਿਪ ਬਰ ਬੋਲ ਤਵਨ ਕਹਿ ਲਿਯੋ। ਛੇਰਿ ਭੰਡਾਰ ਅਮਿਤ ਧਨ ਦਿਯੋ।
 ਰੰਕ ਹੁਤੋ ਰਾਜਾ ਹੂੰ ਗਯੋ। ਲੇਤ ਸੁਤਾ ਰਾਜਾ ਕੀ ਭਯੋ। ੨੧।

ਅਤਿਲ

ਛੈਲ ਕੁਅਰ ਕੋ ਨ੍ਰਿਪ ਬਰ ਲਿਯੋ ਬੁਲਾਇ ਕੈ।
 ਬੇਦ ਬਿਧਨ ਸੋ ਦੁਹਿਤਾ ਦਈ ਬਨਾਇ ਕੈ।
 ਛੈਲ ਛੈਲਨੀ ਇਹ ਛਲ ਛਲਿਯੋ ਸੁਧਾਰਿ ਕਰਿ।
 ਹੋ ਭੇਦ ਨ ਕਿਨਹੂੰ ਮੂਰਖ ਸਮਝਿਯੋ ਚਿਤ ਧਰਿ। ੨੨।

ਦੋਹਰਾ

ਇਹ ਛਲ ਸੋ ਤਿਹ ਛੈਲਨੀ ਛੈਲ ਬਰਿਯੋ ਸੁਖ ਪਾਇ।
 ਮੁਖ ਬਾਏ ਸਭ ਕੋ ਰਹਿਯੋ ਲਹਿਯੋ ਨ ਭੇਦ ਬਨਾਇ। ੨੩। ੧।

ਇਤਿ ਸ੍ਰੀ ਚਰਿਤ੍ਰ ਪ੍ਰਥਮਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੋ ਗਿਆਰਹ ਚਰਿਤ੍ਰ ਸਮਾਪਤਮ
 ਸਤੁ ਸੁਭਮ ਸਤੁ। ੨੧੧। ੪੦੫੦। ਅਫਸ੍ਰੀ।

ਅਤਿਲ

ਜਾਂ ਤਾਂ (ਮੈਂ) ਉਸ ਨੂੰ ਵਰਾਂਗੀ ਜਾਂ ਜ਼ਹਿਰ ਖਾ ਕੇ ਮਰ ਜਾਵਾਂਗੀ। ਮੈਂ ਆਪਣੇ ਸੁਆਮੀ ਦਾ ਮੂੰਹ ਵੇਖੇ ਬਿਨਾ ਕਟਾਰੀ ਮਾਰ ਕੇ ਮਰ ਜਾਵਾਂਗੀ। ਜਾਂ ਤਾਂ ਹੁਣੇ ਉਸ ਨੂੰ ਬੁਲਾ ਕੇ ਮੈਨੂੰ ਦੇ ਦਿਓ, ਨਹੀਂ ਤਾਂ ਮੇਰੀ ਆਸ ਬਿਲਕੁਲ ਛੱਡ ਦਿਓ। ੧੬।

ਇਸ ਤਰ੍ਹਾਂ ਦੇ ਬਚਨ ਕਹਿ ਕਹਿ ਕੇ ਬੇਹੋਸ਼ ਹੋ ਕੇ ਡਿਗ ਪਈ। (ਇੰਜ ਪ੍ਰਤੀਤ ਹੁੰਦਾ ਹੈ) ਮਾਨੋ ਜਮਧਾਤ ਦੇ ਵਾਰ ਕੀਤੇ ਬਿਨਾ ਹੀ ਮਰ ਗਈ ਹੋਵੇ। ਪਿਤਾ ਨੇ ਆ ਕੇ ਉਸ ਨੂੰ ਗਲੇ ਨਾਲ ਲਗਾ ਲਿਆ। (ਅਤੇ ਮਾਤਾ ਵੀ) ਦੁਖ ਪੂਰਵਕ 'ਕੁਅਰਿ ਕੁਅਰਿ' ਕਹਿੰਦੀ ਭਜ ਕੇ ਆ ਗਈ। ੧੭।

(ਪਿਤਾ ਨੇ ਕਿਹਾ-- ਜੋ ਤੂੰ ਸੁਪਨੇ ਵਿਚ ਵਰਿਆ ਹੈ, ਉਹ ਸਾਨੂੰ ਦਸ ਦੇ। (ਅਸੀਂ) ਮਨ ਵਿਚ ਸੁਖ ਪ੍ਰਾਪਤ ਕਰ ਕੇ ਉਹੀ ਉਪਾ ਕਰਾਂਗੇ। ਬਹੁਤ ਦੇਰ ਤਕ ਅੱਖਾਂ ਪਸਾਰ ਕੇ ਪਿਤਾ ਵਲ ਚਾਹ ਨਾਲ ਦੇਖਦੀ ਰਹੀ। ਉਹ ਕੁਝ ਕਹਿਣਾ ਚਾਹੁੰਦੀ ਸੀ, ਪਰ ਕਹਿ ਨ ਸਕੀ। ੧੮।

ਬਹੁਤ ਦੇਰ ਕਰ ਕੇ (ਆਖਰ) ਉਸ ਨੇ ਬੋਲ ਕਹੇ ਅਤੇ ਸਭ ਨੂੰ (ਉਸ ਦਾ) ਛੈਲ ਕੁਅਰ ਨਾਂ ਸੁਣਾ ਦਿੱਤਾ। ਸੁਪਨੇ ਵਿਚ ਜਿਸ ਨੂੰ (ਮੇਰੇ) ਮਾਤਾ ਪਿਤਾ ਨੇ ਮੈਨੂੰ ਦਿੱਤਾ ਹੈ, ਉਸੇ ਨੂੰ ਮੈਂ ਆਪਣਾ ਨਾਥ ਮੰਨ ਲਿਆ ਹੈ। ੧੯।

ਚੌਪਈ

ਰਾਜੇ ਨੇ ਉਸ ਨੂੰ ਧੰਨ ਧੰਨ ਕਿਹਾ ਅਤੇ ਇਸ ਨੂੰ ਪਤਿਬ੍ਰਤਾ ਪੁੱਤਰੀ ਮੰਨਿਆ। ਜਿਸ ਨੂੰ ਇਹ ਚਾਹੁੰਦੀ ਹੈ, ਉਹੀ ਇਸ ਨੂੰ ਦੇ ਦਿਓ ਅਤੇ ਉਸ ਨੂੰ ਰੰਕ ਤੋਂ ਰਾਜਾ ਬਣਾ ਲਵੋ। ੨੦।

ਸ਼੍ਰੇਸ਼ਠ ਰਾਜੇ ਨੇ ਉਸ ਨੂੰ ਬੁਲਾ ਲਿਆ। ਖਜ਼ਾਨਾ ਖੋਲ੍ਹ ਕੇ ਬਹੁਤ ਅਧਿਕ ਧਨ ਦਿੱਤਾ। (ਉਹ) ਰੰਕ ਸੀ, ਰਾਜਾ ਬਣ ਗਿਆ ਅਤੇ ਰਾਜੇ ਦੀ ਪੁੱਤਰੀ ਲੈ ਗਿਆ। ੨੧।

ਅਤਿਲ

ਛੈਲ ਕੁਅਰ ਨੂੰ ਮਹਾਨ ਰਾਜੇ ਨੇ ਬੁਲਾ ਲਿਆ ਅਤੇ ਵੇਦ ਰੀਤ ਅਨੁਸਾਰ ਪੁੱਤਰੀ ਦਾ (ਵਿਆਹ ਉਸ ਨਾਲ) ਕਰ ਦਿੱਤਾ। (ਉਸ) ਛੈਲ ਨੂੰ ਛੈਲਨੀ ਨੇ ਇਸ ਤਰ੍ਹਾਂ ਨਾਲ ਚੰਗੀ ਤਰ੍ਹਾਂ ਫਲ ਲਿਆ। ਉਸ ਭੇਦ ਨੂੰ ਕਿਸੇ ਮੁਰਖ ਨੇ ਵੀ ਚਿਤ ਵਿਚ ਨ ਸਮਝਿਆ। ੨੨।

ਦੋਹਰਾ

ਇਸ ਛਲ ਨਾਲ ਉਸ ਛੈਲਨੀ ਨੇ ਛੈਲ ਨੂੰ ਵਰ ਲਿਆ। ਸਾਰੇ ਮੂੰਹ ਅੱਡੀ ਰਹਿ ਗਏ, ਕੋਈ ਵੀ ਭੇਦ ਨੂੰ ਨ ਪਾ ਸਕਿਆ। ੨੩।

ਇਥੇ ਸ੍ਰੀ ਚਰਿਤ੍ਰ ਪਾਖਿਆਨ ਦੇ ਤੀਜੀ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੧ਵੇਂ ਚਰਿਤ੍ਰ ਦੀ ਸਮਾਪਤੀ,
ਸਭ ਸੁਭ ਹੈ। ੨੧੧। ੪੦੪੮। ਚਲਦਾ।